


SIRI GURU GRANTH SAHIB JI

Volume 3 of 5

Siri Guru Granth Sahib Ang: 572-858
Volume Pages: 1512-2235

With English translation
by Dr. Sant Singh Khalsa



Edition: 4
© 2020 SikhNet Inc. and Dr. Sant Singh Khalsa



1A Ram Das Guru Pl.
Española, NM, 87532
United States

www.SikhNet.com
support@sikhnet.com

ਵਡਹੰਸੁ ਮਹਲਾ ੪ ਛੰਤ
ੴ ਸਤਿਗੁਰ ਪ੍ਰਸਾਦਿ ॥

ਮੇਰੈ ਮਨਿ ਮੇਰੈ ਮਨਿ ਸਤਿਗੁਰਿ
ਪ੍ਰੀਤਿ ਲਗਾਈ ਰਾਮ ॥

ਹਰਿ ਹਰਿ ਹਰਿ ਹਰਿ ਨਾਮੁ ਮੇਰੈ
ਮੰਨਿ ਵਸਾਈ ਰਾਮ ॥

ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ
ਸਭਿ ਦੂਖ ਵਿਸਾਰਣਹਾਰਾ ॥

ਵਡਭਾਗੀ ਗੁਰ ਦਰਸਨੁ ਪਾਇਆ
ਧਨੁ ਧਨੁ ਸਤਿਗੁਰੁ ਹਮਾਰਾ ॥

ਉਠਤ ਬੈਠਤ ਸਤਿਗੁਰੁ ਸੇਵਹ ਜਿਤੁ
ਸੈਵਿਐ ਸਾਂਤਿ ਪਾਈ ॥

ਮੇਰੈ ਮਨਿ ਮੇਰੈ ਮਨਿ ਸਤਿਗੁਰੁ
ਪ੍ਰੀਤਿ ਲਗਾਈ ॥੧॥

ਹਉ ਜੀਵਾ ਹਉ ਜੀਵਾ ਸਤਿਗੁਰੁ
ਦੇਖਿ ਸਰਸੇ ਰਾਮ ॥

ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ
ਹਰਿ ਹਰਿ ਨਾਮੁ ਵਿਗਸੇ ਰਾਮ ॥

ਜਪਿ ਹਰਿ ਹਰਿ ਨਾਮੁ ਕਮਲ
ਪਰਗਾਸੇ ਹਰਿ ਨਾਮੁ ਨਵੰ ਨਿਧਿ
ਪਾਈ ॥

ਹਉਮੈ ਰੋਗੁ ਗਇਆ ਦੁਖੁ ਲਾਥਾ
ਹਰਿ ਸਹਜਿ ਸਮਾਧਿ ਲਗਾਈ ॥

ਹਰਿ ਨਾਮੁ ਵਡਾਈ ਸਤਿਗੁਰੁ ਤੇ
ਪਾਈ ਸੁਖੁ ਸਤਿਗੁਰੁ ਦੇਵ ਮਨੁ ਪਰਸੇ ॥

ਹਉ ਜੀਵਾ ਹਉ ਜੀਵਾ ਸਤਿਗੁਰੁ
ਦੇਖਿ ਸਰਸੇ ॥੨॥

ਕੋਈ ਆਣਿ ਕੋਈ ਆਣਿ ਮਿਲਾਵੈ
ਮੇਰਾ ਸਤਿਗੁਰੁ ਪੂਰਾ ਰਾਮ ॥

ਹਉ ਮਨੁ ਤਨੁ ਹਉ ਮਨੁ ਤਨੁ ਦੇਵਾ
ਤਿਸੁ ਕਾਟਿ ਸਰੀਰਾ ਰਾਮ ॥

Wadahans, Fourth Mahalaa, Chhant:

One Universal Creator God.

By The Grace Of The True Guru:

My mind, my mind - the True Guru has blessed it with the Lord's Love.

He has enshrined the Name of the Lord, Har, Har, Har, Har, within my mind.

The Name of the Lord, Har, Har, dwells within my mind; He is the Destroyer of all pain.

By great good fortune, I have obtained the Blessed Vision of the Guru's Darshan; blessed, blessed is my True Guru.

While standing up and sitting down, I serve the True Guru; serving Him, I have found peace.

My mind, my mind - the True Guru has blessed it with the Lord's Love. ||1||

I live, I live, and I blossom forth, beholding the True Guru.

The Name of the Lord, the Name of the Lord, He has implanted within me; chanting the Name of the Lord, Har, Har, I blossom forth.

Chanting the Name of the Lord, Har, Har, the heart-lotus blossoms forth, and through the Name of the Lord, I have obtained the nine treasures.

The disease of egotism has been eradicated, suffering has been eliminated, and I have entered the Lord's state of celestial Samaadhi.

I have obtained the glorious greatness of Name of the Lord from the True Guru; beholding the Divine True Guru, my mind is at peace.

I live, I live, and I blossom forth, beholding the True Guru. ||2||

If only someone would come, if only someone would come, and lead me to meet my Perfect True Guru.

My mind and body, my mind and body - I cut my body into pieces, and I dedicate these to Him.

ਹਉ ਮਨੁ ਤਨੁ ਕਾਟਿ ਕਾਟਿ ਤਿਸੁ
ਦੇਈ ਜੋ ਸਤਿਗੁਰ ਬਚਨ ਸੁਣਾਏ ॥

ਮੇਰੈ ਮਨਿ ਬੈਰਾਗੁ ਭਇਆ ਬੈਰਾਗੀ
ਮਿਲਿ ਗੁਰ ਦਰਸਨਿ ਸੁਖੁ ਪਾਏ ॥

ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ
ਦੇਹੁ ਸਤਿਗੁਰ ਚਰਨ ਹਮ ਪੂਰਾ ॥

ਕੋਈ ਆਣਿ ਕੋਈ ਆਣਿ ਮਿਲਾਵੈ
ਮੇਰਾ ਸਤਿਗੁਰੁ ਪੂਰਾ ॥੩॥

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ
ਅਵਰੁ ਨ ਕੋਈ ਰਾਮ ॥

ਹਰਿ ਦਾਨੋ ਹਰਿ ਦਾਨੁ ਦੇਵੈ ਹਰਿ
ਪੁਰਖੁ ਨਿਰੰਜਨੁ ਸੋਈ ਰਾਮ ॥

ਹਰਿ ਹਰਿ ਨਾਮੁ ਜਿਨੀ ਆਰਾਧਿਆ
ਤਿਨ ਕਾ ਦੁਖੁ ਭਰਮੁ ਭਉ ਭਾਗਾ ॥

ਸੇਵਕ ਭਾਇ ਮਿਲੇ ਵਡਭਾਗੀ ਜਿਨ
ਗੁਰ ਚਰਨੀ ਮਨੁ ਲਾਗਾ ॥

ਕਹੁ ਨਾਨਕ ਹਰਿ ਆਪਿ ਮਿਲਾਏ
ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ
ਅਵਰੁ ਨ ਕੋਈ ॥੪॥੧॥

ਵਡਹੰਸੁ ਮਹਲਾ ੪ ॥

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ
ਨਿਮਾਣੀ ਰਾਮ ॥

ਜਗਜੀਵਨੁ ਜਗਜੀਵਨੁ ਦਾਤਾ ਗੁਰ
ਮੇਲਿ ਸਮਾਣੀ ਰਾਮ ॥

ਸਤਿਗੁਰੁ ਮੇਲਿ ਹਰਿ ਨਾਮਿ
ਸਮਾਣੀ ਜਪਿ ਹਰਿ ਹਰਿ ਨਾਮੁ
ਧਿਆਇਆ ॥

ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ
ਸਜਣੁ ਹਰਿ ਘਰਿ ਪਾਇਆ ॥

Cutting my mind and body apart, cutting them into pieces,
I offer these to the one, who recites to me the Words of the
True Guru.

My unattached mind has renounced the world; obtaining the
Blessed Vision of the Guru's Darshan, it has found peace.

O Lord, Har, Har, O Giver of Peace, please, grant Your Grace,
and bless me with the dust of the feet of the True Guru.

If only someone would come, if only someone would
come, and lead me to meet my Perfect True Guru. ||3||

A Giver as great as the Guru, as great as the Guru - I
cannot see any other.

He blesses me with the gift of the Lord's Name, the gift of
the Lord's Name; He is the Immaculate Lord God.

Those who worship in adoration the Name of the Lord,
Har, Har - their pain, doubts and fears are dispelled.

Through their loving service, those very fortunate ones,
whose minds are attached to the Guru's Feet, meet Him.

Says Nanak, the Lord Himself causes us to meet the Guru;
meeting the Almighty True Guru, peace is obtained.

A Giver as great as the Guru, as great as the Guru - I
cannot see any other. ||4||1||

Wadahans, Fourth Mahalaa:

Without the Guru, I am - without the Guru, I am totally
dishonored.

The Life of the World, the Life of the World, the Great
Giver has led me to meet and merge with the Guru.

Meeting with the True Guru, I have merged into the Naam,
the Name of the Lord. I chant the Name of the Lord, Har,
Har, and meditate on it.

I was seeking and searching for Him, the Lord, my best
friend, and I have found Him within the home of my own
being.

੫੭੩

573

ਏਕ ਦ੍ਰਿਸ਼੍ਟਿ ਹਰਿ ਏਕੋ ਜਾਤਾ ਹਰਿ
ਆਤਮ ਰਾਮੁ ਪਛਾਣੀ ॥

I see the One Lord, and I know the One Lord; I realize
Him within my soul.

ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ
ਨਿਮਾਣੀ ॥੧॥

Without the Guru, I am - without the Guru, I am totally
dishonored. ||1||

ਜਿਨਾ ਸਤਿਗੁਰੁ ਜਿਨ ਸਤਿਗੁਰੁ
ਪਾਇਆ ਤਿਨ ਹਰਿ ਪ੍ਰਭੁ ਮੇਲਿ
ਮਿਲਾਏ ਰਾਮ ॥

Those who have found the True Guru, the True Guru, the
Lord God unites them in His Union.

ਤਿਨ ਚਰਣ ਤਿਨ ਚਰਣ ਸਰੇਵਹ
ਹਮ ਲਾਗਹ ਤਿਨ ਕੈ ਪਾਏ ਰਾਮ ॥

Their feet, their feet, I adore; I fall at their feet.

ਹਰਿ ਹਰਿ ਚਰਣ ਸਰੇਵਹ ਤਿਨ ਕੇ
ਜਿਨ ਸਤਿਗੁਰੁ ਪੁਰਖੁ ਪ੍ਰਭੁ ਧਾਇਆ ॥

O Lord, Har, Har, I adore the feet of those who meditate
on the True Guru, and the Almighty Lord God.

ਤੂ ਵਡਦਾਤਾ ਅੰਤਰਜਾਮੀ ਮੇਰੀ
ਸਰਧਾ ਪੂਰਿ ਹਰਿ ਰਾਇਆ ॥

You are the Greatest Giver, the Inner-knower, the Searcher
of hearts; please, reward my faith, O Lord King.

ਗੁਰਸਿਖ ਮੇਲਿ ਮੇਰੀ ਸਰਧਾ ਪੂਰੀ
ਅਨਦਿਨੁ ਰਾਮ ਗੁਣ ਗਾਏ ॥

Meeting the Gursikh, my faith is rewarded; night and day,
I sing the Glorious Praises of the Lord.

ਜਿਨ ਸਤਿਗੁਰੁ ਜਿਨ ਸਤਿਗੁਰੁ
ਪਾਇਆ ਤਿਨ ਹਰਿ ਪ੍ਰਭੁ ਮੇਲਿ
ਮਿਲਾਏ ॥੨॥

Those who have found the True Guru, the True Guru, the
Lord God unites them in His Union. ||2||

ਹੰਉ ਵਾਰੀ ਹੰਉ ਵਾਰੀ ਗੁਰਸਿਖ
ਮੀਤ ਪਿਆਰੇ ਰਾਮ ॥

I am a sacrifice, I am a sacrifice to the Gursikhs, my dear
friends.

ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ
ਪ੍ਰੀਤਮੁ ਨਾਮੁ ਅਧਾਰੇ ਰਾਮ ॥

They chant the Lord's Name, the Lord's Name; the Beloved
Naam, the Name of the Lord, is my only Support.

ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ
ਤਿਸੁ ਬਿਨੁ ਘੜੀ ਨਿਮਖ ਨਹੀ
ਜੀਵਾਂ ॥

The Name of the Lord, Har, Har, is the companion of
my breath of life; without it, I cannot live for an instant
or a moment.

ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ
ਗੁਰਮੁਖਿ ਅੰਮ੍ਰਿਤੁ ਪੀਵਾਂ ॥

The Lord, Har, Har, the Giver of peace, shows His Mercy,
and the Gurmukh drinks in the Ambrosial Nectar.

ਹਰਿ ਆਪੇ ਸਰਧਾ ਲਾਇ ਮਿਲਾਏ
ਹਰਿ ਆਪੇ ਆਪਿ ਸਵਾਰੇ ॥

The Lord blesses him with faith, and unites him in His
Union; He Himself adorns him.

ਹੰਉ ਵਾਰੀ ਹੰਉ ਵਾਰੀ ਗੁਰਸਿਖ
ਮੀਤ ਪਿਆਰੇ ॥੩॥

I am a sacrifice, I am a sacrifice to the Gursikhs, my dear
friends. ||3||

ਹਰਿ ਆਪੇ ਹਰਿ ਆਪੇ ਪੁਰਖੁ
ਨਿਰੰਜਨੁ ਸੋਈ ਰਾਮ ॥

The Lord Himself, the Lord Himself, is the Immaculate
Almighty Lord God.

ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ
ਹੋਈ ਰਾਮ ॥

The Lord Himself, the Lord Himself, unites us with
Himself; that which He does, comes to pass.

ਜੇ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ
ਨ ਕਰਣਾ ਜਾਈ ॥

Whatever is pleasing to the Lord God, that alone comes to
pass; nothing else can be done.

ਬਹੁਤੁ ਸਿਆਣਪ ਲਇਆ ਨ ਜਾਈ
ਕਰਿ ਥਾਕੇ ਸਭਿ ਚਤੁਰਾਈ ॥

Even by very clever tricks, He cannot be obtained; all have
grown weary of practicing cleverness.

ਗੁਰ ਪ੍ਰਸਾਦਿ ਜਨ ਨਾਨਕ ਦੇਖਿਆ
ਮੈ ਹਰਿ ਬਿਨੁ ਅਵਰੁ ਨ ਕੋਈ ॥

By Guru's Grace, servant Nanak beholds the Lord; without
the Lord, I have no other at all.

ਹਰਿ ਆਪੇ ਹਰਿ ਆਪੇ ਪੁਰਖੁ
ਨਿਰੰਜਨੁ ਸੋਈ ॥੪॥੨॥

The Lord Himself, the Lord Himself, is the Immaculate
Almighty Lord God. ||4||2||

ਵਡਹੰਸੁ ਮਹਲਾ ੪ ॥

Wadahans, Fourth Mahalaa:

ਹਰਿ ਸਤਿਗੁਰੁ ਹਰਿ ਸਤਿਗੁਰੁ ਮੇਲਿ
ਹਰਿ ਸਤਿਗੁਰੁ ਚਰਣੁ ਹਮ ਭਾਇਆ
ਰਾਮ ॥

The Lord, the True Guru, the Lord, the True Guru - if only
I could meet the Lord, the True Guru; His Lotus Feet are
so pleasing to me.

ਤਿਮਰ ਅਗਿਆਨੁ ਗਵਾਇਆ ਗੁਰ
ਗਿਆਨੁ ਅੰਜਨੁ ਗੁਰਿ ਪਾਇਆ
ਰਾਮ ॥

The darkness of my ignorance was dispelled, when the
Guru applied the healing ointment of spiritual wisdom to
my eyes.

ਗੁਰ ਗਿਆਨ ਅੰਜਨੁ ਸਤਿਗੁਰੂ
ਪਾਇਆ ਅਗਿਆਨ ਅੰਧੇਰ
ਬਿਨਾਸੇ ॥

The True Guru has applied the healing ointment of spiritual
wisdom to my eyes, and the darkness of ignorance has been
dispelled.

ਸਤਿਗੁਰੁ ਸੇਵਿ ਪਰਮ ਪਦੁ ਪਾਇਆ
ਹਰਿ ਜਪਿਆ ਸਾਸ ਗਿਰਾਸੇ ॥

Serving the Guru, I have obtained the supreme status; I
meditate on the Lord with every breath, and every morsel
of food.

ਜਿਨ ਕੰਉ ਹਰਿ ਪ੍ਰਭਿ ਕਿਰਪਾ
ਧਾਰੀ ਤੇ ਸਤਿਗੁਰੁ ਸੇਵਾ
ਲਾਇਆ ॥

Those, upon whom the Lord God has bestowed His Grace,
are committed to the service of the True Guru.

ਹਰਿ ਸਤਿਗੁਰੁ ਹਰਿ ਸਤਿਗੁਰੁ
ਮੇਲਿ ਹਰਿ ਸਤਿਗੁਰੁ ਚਰਣੁ ਹਮ
ਭਾਇਆ ॥੧॥

The Lord, the True Guru, the Lord, the True Guru - if only
I could meet the Lord, the True Guru; His Lotus Feet are
so pleasing to me. ||1||

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ
ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥

My True Guru, my True Guru is my Beloved; without the
Guru, I cannot live.

ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ
ਅੰਤਿ ਸਖਾਈ ਰਾਮ ॥

He gives me the Name of the Lord, the Name of the Lord,
my only companion in the end.

ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥

The Name of the Lord, Har, Har, is my only companion in
the end; the Guru, the True Guru, has implanted the Naam,
the Name of the Lord, within me.

ਜਿਥੈ ਪੁਤੁ ਕਲਤੁ ਕੋਈ ਬੋਲੀ ਨਾਹੀ
ਤਿਥੈ ਹਰਿ ਹਰਿ ਨਾਮਿ ਛੁਡਾਇਆ ॥

There, where neither child nor spouse shall accompany
you, the Name of the Lord, Har, Har shall emancipate you.

ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ
ਜਿਤੁ ਮਿਲਿ ਹਰਿ ਨਾਮੁ ਧਿਆਈ ॥

Blessed, blessed is the True Guru, the Immaculate,
Almighty Lord God; meeting Him, I meditate on the Name
of the Lord.

ਮੇਰਾ ਸਤਿਗੁਰੁ ਮੇਰਾ ਸਤਿਗੁਰੁ
ਪਿਆਰਾ ਮੈ ਗੁਰ ਬਿਨੁ ਰਹਣੁ ਨ
ਜਾਈ ॥੨॥

My True Guru, my True Guru is my Beloved; without the
Guru, I cannot live. ||2||

੫੭੪

574

ਜਿਨੀ ਦਰਸਨੁ ਜਿਨੀ ਦਰਸਨੁ
ਸਤਿਗੁਰੁ ਪੁਰਖ ਨ ਪਾਇਆ ਰਾਮ ॥

Those who have not obtained the Blessed Vision, the
Blessed Vision of the Darshan of the True Guru, the
Almighty Lord God,

ਤਿਨ ਨਿਹਫਲੁ ਤਿਨ ਨਿਹਫਲੁ ਜਨਮੁ
ਸਭੁ ਬ੍ਰਿਥਾ ਗਵਾਇਆ ਰਾਮ ॥

they have fruitlessly, fruitlessly wasted their whole lives
in vain.

ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ
ਤੇ ਸਾਕਤ ਮੁਏ ਮਰਿ ਝੂਰੇ ॥

They have wasted away their whole lives in vain; those
faithless cynics die a regretful death.

ਘਰਿ ਹੋਦੈ ਰਤਨਿ ਪਦਾਰਥਿ ਭੂਖੇ
ਭਾਗਹੀਣੁ ਹਰਿ ਦੂਰੇ ॥

They have the jewel-treasure in their own homes, but still,
they are hungry; those unlucky wretches are far away from
the Lord.

ਹਰਿ ਹਰਿ ਤਿਨ ਕਾ ਦਰਸੁ ਨ
ਕਰੀਅਹੁ ਜਿਨੀ ਹਰਿ ਹਰਿ ਨਾਮੁ
ਨ ਧਿਆਇਆ ॥

O Lord, please, let me not see those who do not meditate
on the Name of the Lord, Har, Har,

ਜਿਨੀ ਦਰਸਨੁ ਜਿਨੀ ਦਰਸਨੁ
ਸਤਿਗੁਰੁ ਪੁਰਖ ਨ ਪਾਇਆ ॥੩॥

and who have not obtained the Blessed Vision, the Blessed
Vision of the Darshan of the True Guru, the Almighty Lord
God. ||3||

ਹਮ ਚਾੜ੍ਹਕੁ ਹਮ ਚਾੜ੍ਹਕੁ ਦੀਨ
ਹਰਿ ਪਾਸਿ ਬੇਨੰਤੀ ਰਾਮ ॥

I am a song-bird, I am a meek song-bird; I offer my prayer
to the Lord.

ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ
ਹਮ ਸਤਿਗੁਰੁ ਕਰਹੁ ਭਗਤੀ ਰਾਮ ॥

If only I could meet the Guru, meet the Guru, O my
Beloved; I dedicate myself to the devotional worship of
the True Guru.

ਹਰਿ ਹਰਿ ਸਤਿਗੁਰ ਕਰਹ ਭਗਤੀ
ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥

ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ
ਗੁਰੁ ਸਤਿਗੁਰੁ ਪ੍ਰਾਣ ਹਮਾਰੇ ॥

ਕਹੁ ਨਾਨਕ ਗੁਰਿ ਨਾਮੁ ਦ੍ਰਿੜਾਇਆ
ਹਰਿ ਹਰਿ ਨਾਮੁ ਹਰਿ ਸਤੀ ॥

ਹਮ ਚਾੜਕ ਹਮ ਚਾੜਕ ਦੀਨ
ਹਰਿ ਪਾਸਿ ਬੇਨੰਤੀ ॥੪॥੩॥

ਵਡਹੰਸੁ ਮਹਲਾ ੪ ॥

ਹਰਿ ਕਿਰਪਾ ਹਰਿ ਕਿਰਪਾ ਕਰਿ
ਸਤਿਗੁਰੁ ਮੇਲਿ ਸੁਖਦਾਤਾ ਰਾਮ ॥

ਹਮ ਪੂਛਹ ਹਮ ਪੂਛਹ ਸਤਿਗੁਰ
ਪਾਸਿ ਹਰਿ ਬਾਤਾ ਰਾਮ ॥

ਸਤਿਗੁਰ ਪਾਸਿ ਹਰਿ ਬਾਤ ਪੂਛਹ
ਜਿਨਿ ਨਾਮੁ ਪਦਾਰਥੁ ਪਾਇਆ ॥

ਪਾਇ ਲਗਹ ਨਿਤ ਕਰਹ ਬਿਨੰਤੀ
ਗੁਰਿ ਸਤਿਗੁਰਿ ਪੰਥੁ ਬਤਾਇਆ ॥

ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ
ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥

ਹਰਿ ਕਿਰਪਾ ਹਰਿ ਕਿਰਪਾ ਕਰਿ
ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥

ਸੁਣਿ ਗੁਰਮੁਖਿ ਸੁਣਿ ਗੁਰਮੁਖਿ
ਨਾਮਿ ਸਭਿ ਬਿਨਸੇ ਹੰਉਮੈ ਪਾਪਾ
ਰਾਮ ॥

ਜਪਿ ਹਰਿ ਹਰਿ ਜਪਿ ਹਰਿ ਹਰਿ
ਨਾਮੁ ਲਭਿਅੜੇ ਜਗਿ ਤਾਪਾ ਰਾਮ ॥

ਹਰਿ ਹਰਿ ਨਾਮੁ ਜਿਨੀ ਆਰਾਧਿਆ
ਤਿਨ ਕੇ ਦੁਖ ਪਾਪ ਨਿਵਾਰੇ ॥

ਸਤਿਗੁਰਿ ਗਿਆਨ ਖੜਗੁ ਹਥਿ
ਦੀਨਾ ਜਮਕੰਕਰ ਮਾਰਿ ਬਿਦਾਰੇ ॥

I worship the Lord, Har, Har, and the True Guru; the Lord
God has granted His Grace.

Without the Guru, I have no other friend. The Guru, the
True Guru, is my very breath of life.

Says Nanak, the Guru has implanted the Naam within me;
the Name of the Lord, Har, Har, the True Name.

I am a song-bird, I am a meek song-bird; I offer my prayer
to the Lord. ॥4॥3॥

Wadahans, Fourth Mahalaa:

O Lord, show Your Mercy, show Your Mercy, and let me
meet the True Guru, the Giver of peace.

I go and ask, I go and ask from the True Guru, about the
sermon of the Lord.

I ask about the sermon of the Lord from the True Guru,
who has obtained the treasure of the Naam.

I bow at His Feet constantly, and pray to Him; the Guru,
the True Guru, has shown me the Way.

He alone is a devotee, who looks alike upon pleasure and
pain; he is imbued with the Name of the Lord, Har, Har.

O Lord, show Your Mercy, show Your Mercy, and let me
meet the True Guru, the Giver of peace. ॥1॥

Listen as Gurmukh, listen as Gurmukh, to the Naam, the
Name of the Lord; all egotism and sins are eradicated.

Chanting the Name of the Lord, Har, Har, chanting the Name
of the Lord, Har, Har, the troubles of the world vanish.

Those who contemplate the Name of the Lord, Har, Har,
are rid of their suffering and sins.

The True Guru has placed the sword of spiritual wisdom
in my hands; I have overcome and slain the Messenger
of Death.

ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ
ਦੁਖ ਲਾਥੇ ਪਾਪ ਸੰਤਾਪਾ ॥

The Lord God, the Giver of peace, has granted His Grace,
and I am rid of pain, sin and disease.

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ
ਸਭਿ ਬਿਨਸੇ ਹੰਉਮੈ ਪਾਪਾ ॥੨॥

Listen as Gurmukh, listen as Gurmukh, to the Naam,
the Name of the Lord; all egotism and sins are
eradicated. ||2||

ਜਪਿ ਹਰਿ ਹਰਿ ਜਪਿ ਹਰਿ ਹਰਿ
ਨਾਮੁ ਮੇਰੈ ਮਨਿ ਭਾਇਆ ਰਾਮ ॥

Chanting the Name of the Lord, Har, Har, chanting the
Name of the Lord, Har, Har, is so pleasing to my mind.

ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ
ਸਭਿ ਰੋਗ ਗਵਾਇਆ ਰਾਮ ॥

Speaking as Gurmukh, speaking as Gurmukh, chanting the
Naam, all disease is eradicated.

ਗੁਰਮੁਖਿ ਜਪਿ ਸਭਿ ਰੋਗ
ਗਵਾਇਆ ਅਰੋਗਤ ਭਏ ਸਰੀਰਾ ॥

As Gurmukh, chanting the Naam, all disease is eradicated,
and the body becomes free of disease.

ਅਨਦਿਨੁ ਸਹਜ ਸਮਾਧਿ ਹਰਿ ਲਾਗੀ
ਹਰਿ ਜਪਿਆ ਗਹਿਰ ਗੰਭੀਰਾ ॥

Night and day, one remains absorbed in the Perfect Poise
of Samaadhi; meditate on the Name of the Lord, the
inaccessible and unfathomable Lord.

ਜਾਤਿ ਅਜਾਤਿ ਨਾਮੁ ਜਿਨ ਧਿਆਇਆ
ਤਿਨ ਪਰਮ ਪਦਾਰਥੁ ਪਾਇਆ ॥

Whether of high or low social status, one who meditates
on the Naam obtains the supreme treasure.

ਜਪਿ ਹਰਿ ਹਰਿ ਜਪਿ ਹਰਿ ਹਰਿ
ਨਾਮੁ ਮੇਰੈ ਮਨਿ ਭਾਇਆ ॥੩॥

Chanting the Name of the Lord, Har, Har, chanting the
Name of the Lord, Har, Har, is pleasing to my mind. ||3||

੫੭੫

575

ਹਰਿ ਧਾਰਹੁ ਹਰਿ ਧਾਰਹੁ ਕਿਰਪਾ
ਕਰਿ ਕਿਰਪਾ ਲੇਹੁ ਉਬਾਰੇ ਰਾਮ ॥

Grant Your Grace, grant Your Grace, O Lord, and save me.

ਹਮ ਪਾਪੀ ਹਮ ਪਾਪੀ ਨਿਰਗੁਣ
ਦੀਨ ਤੁਮ੍ਹਾਰੇ ਰਾਮ ॥

I am a sinner, I am a worthless sinner, I am meek, but I am
Yours, O Lord.

ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ
ਹਰਿ ਦੈਆਲ ਸਰਣਾਇਆ ॥

I am a worthless sinner, and I am meek, but I am Yours; I
seek Your Sanctuary, O Merciful Lord.

ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ
ਪਾਥਰ ਤਰੇ ਤਰਾਇਆ ॥

You are the Destroyer of pain, the Giver of absolute peace;
I am a stone - carry me across and save me.

ਸਤਿਗੁਰ ਭੇਟਿ ਰਾਮ ਰਸੁ ਪਾਇਆ
ਜਨ ਨਾਨਕ ਨਾਮਿ ਉਧਾਰੇ ॥

Meeting the True Guru, servant Nanak has obtained the
subtle essence of the Lord; through the Naam, the Name of
the Lord, he is saved.

ਹਰਿ ਧਾਰਹੁ ਹਰਿ ਧਾਰਹੁ ਕਿਰਪਾ
ਕਰਿ ਕਿਰਪਾ ਲੇਹੁ ਉਬਾਰੇ ਰਾਮ
॥੪॥੪॥

Grant Your Grace, grant Your Grace, Lord, and save me.
||4||4||

ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ
ਰਾਮ ॥

ਧੰਨੁ ਮਾਣਸ ਜਨਮੁ ਪੁੰਨਿ ਪਾਈਆ
ਰਾਮ ॥

ਮਾਣਸ ਜਨਮੁ ਵਡ ਪੁੰਨੇ ਪਾਇਆ
ਦੇਹ ਸੁ ਕੰਚਨ ਚੰਗੜੀਆ ॥

ਗੁਰਮੁਖਿ ਰੰਗੁ ਚਲੁਲਾ ਪਾਵੈ ਹਰਿ
ਹਰਿ ਹਰਿ ਨਵ ਰੰਗੜੀਆ ॥

ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ
ਹਰਿ ਹਰਿ ਨਾਮਿ ਸੁਹਾਵੀਆ ॥

ਵਡਭਾਗੀ ਪਾਈ ਨਾਮੁ ਸਖਾਈ ਜਨ
ਨਾਨਕ ਰਾਮਿ ਉਪਾਈਆ ॥੧॥

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥

ਚੜਿ ਲੰਘਾ ਜੀ ਬਿਖਮੁ ਭੁਇਅੰਗਾ
ਰਾਮ ॥

ਬਿਖਮੁ ਭੁਇਅੰਗਾ ਅਨਤ ਤਰੰਗਾ
ਗੁਰਮੁਖਿ ਪਾਰਿ ਲੰਘਾਏ ॥

ਹਰਿ ਬੋਹਿਥਿ ਚੜਿ ਵਡਭਾਗੀ ਲੰਘੈ
ਗੁਰੁ ਖੇਵਟੁ ਸਬਦਿ ਤਰਾਏ ॥

ਅਨਦਿਨੁ ਹਰਿ ਰੰਗਿ ਹਰਿ ਗੁਣ
ਗਾਵੈ ਹਰਿ ਰੰਗੀ ਹਰਿ ਰੰਗਾ ॥

ਜਨ ਨਾਨਕ ਨਿਰਬਾਣ ਪਦੁ ਪਾਇਆ
ਹਰਿ ਉਤਮੁ ਹਰਿ ਪਦੁ ਚੰਗਾ ॥੨॥

ਕੜੀਆਲੁ ਮੁਖੇ ਗੁਰਿ ਗਿਆਨੁ
ਦ੍ਰਿੜਾਇਆ ਰਾਮ ॥

ਤਨਿ ਪ੍ਰੇਮੁ ਹਰਿ ਚਾਬਕੁ ਲਾਇਆ
ਰਾਮ ॥

Wadahans, Fourth Mahalaa, Ghorees ~ The Wedding
Procession Songs:

One Universal Creator God.

By The Grace Of The True Guru:

This body-horse was created by the Lord.

Blessed is human life, which is obtained by virtuous actions.

Human life is obtained only by the most virtuous actions;
this body is radiant and golden.

The Gurmukh is imbued with the deep red color of the
poppy; he is imbued with the new color of the Lord's
Name, Har, Har, Har.

This body is so very beautiful; it chants the Name of the
Lord, and it is adorned with the Name of the Lord, Har, Har.

By great good fortune, the body is obtained; the Naam, the
Name of the Lord, is its companion; O servant Nanak, the
Lord has created it. ||1||

I place the saddle on the body-horse, the saddle of
realization of the Good Lord.

Riding this horse, I cross over the terrifying world-ocean.

The terrifying world-ocean is rocked by countless waves,
but the Gurmukh is carried across.

Embarking upon the boat of the Lord, the very fortunate
ones cross over; the Guru, the Boatman, carries them
across through the Word of the Shabad.

Night and day, imbued with the Lord's Love, singing the
Glorious Praises of the Lord, the Lord's lover loves the Lord.

Servant Nanak has obtained the state of Nirvaanaa, the
state of ultimate goodness, the state of the Lord. ||2||

For a bridle in my mouth, the Guru has implanted spiritual
wisdom within me.

He has applied the whip of the Lord's Love to my body.

ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ
ਮਨੁ ਜਿਣੈ ਗੁਰਮੁਖਿ ਜੀਤਿਆ ॥

ਅਘੜੋ ਘੜਾਵੈ ਸਬਦੁ ਪਾਵੈ ਅਪਿਉ
ਹਰਿ ਰਸੁ ਪੀਤਿਆ ॥

ਸੁਣਿ ਸੁਣ ਬਾਣੀ ਗੁਰਿ ਵਖਾਣੀ
ਹਰਿ ਰੰਗੁ ਤੁਰੀ ਚੜਾਇਆ ॥

ਮਹਾ ਮਾਰਗੁ ਪੰਥੁ ਬਿਖੜਾ ਜਨ
ਨਾਨਕ ਪਾਰਿ ਲੰਘਾਇਆ ॥੩॥

ਘੋੜੀ ਤੇਜਣਿ ਦੇਹ ਰਾਮਿ ਉਪਾਈਆ
ਰਾਮ ॥

ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ
ਤੁਖਾਈਆ ਰਾਮ ॥

ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ
ਧੁਰਿ ਪਾਇਆ ਕਿਰਤੁ ਜੁੜਦਾ ॥

ਚੜਿ ਦੇਹੜਿ ਘੋੜੀ ਬਿਖਮੁ ਲਘਾਏ
ਮਿਲੁ ਗੁਰਮੁਖਿ ਪਰਮਾਨੰਦਾ ॥

ਹਰਿ ਹਰਿ ਕਾਜੁ ਰਚਾਇਆ ਪੂਰੈ
ਮਿਲਿ ਸੰਤ ਜਨਾ ਜੰਵ ਆਈ ॥

ਜਨ ਨਾਨਕ ਹਰਿ ਵਰੁ ਪਾਇਆ
ਮੰਗਲੁ ਮਿਲਿ ਸੰਤ ਜਨਾ ਵਾਧਾਈ
॥੪॥੧॥੫॥

ਵਡਹੰਸੁ ਮਹਲਾ ੪ ॥

ਦੇਹ ਤੇਜਨੜੀ ਹਰਿ ਨਵ ਰੰਗੀਆ
ਰਾਮ ॥

ਗੁਰ ਗਿਆਨੁ ਗੁਰੂ ਹਰਿ ਮੰਗੀਆ
ਰਾਮ ॥

੫੭੬

ਗਿਆਨ ਮੰਗੀ ਹਰਿ ਕਥਾ ਚੰਗੀ
ਹਰਿ ਨਾਮੁ ਗਤਿ ਮਿਤਿ ਜਾਣੀਆ ॥

Applying the whip of the Lord's Love to his body, the
Gurmukh conquers his mind, and wins the battle of life.

He trains his untrained mind with the Word of the Shabad,
and drinks in the rejuvenating essence of the Lord's Nectar.

Listen with your ears to the Word, uttered by the Guru, and
attune your body-horse to the Lord's Love.

Servant Nanak has crossed over the long and treacherous
path. ||3||

The transitory body-horse was created by the Lord.

Blessed, blessed is that body-horse which meditates on the
Lord God.

Blessed and acclaimed is that body-horse which meditates
on the Lord God; it is obtained by the merits of past actions.

Riding the body-horse, one crosses over the terrifying
world ocean; the Gurmukh meets the Lord, the
embodiment of supreme bliss.

The Lord, Har, Har, has perfectly arranged this wedding;
the Saints have come together as a marriage party.

Servant Nanak has obtained the Lord as his Spouse;
joining together, the Saints sing the songs of joy and
congratulations. ||4||1||5||

Wadahans, Fourth Mahalaa:

The body is the Lord's horse; the Lord imbues it with the
fresh and new color.

From the Guru, I ask for the Lord's spiritual wisdom.

576

I ask for the Lord's spiritual wisdom, and the Lord's
sublime sermon; through the Name of the Lord, I have
come to know His value and His state.

ਸਭੁ ਜਨਮੁ ਸਫਲਿਉ ਕੀਆ ਕਰਤੈ
ਹਰਿ ਰਾਮ ਨਾਮਿ ਵਖਾਣੀਆ ॥

ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ
ਹਰਿ ਭਗਤਿ ਹਰਿ ਜਨ ਮੰਗੀਆ ॥

ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ
ਭਗਤਿ ਗੋਵਿੰਦ ਚੰਗੀਆ ॥੧॥

ਦੇਹ ਕੰਚਨ ਜੀਨੁ ਸੁਵਿਨਾ ਰਾਮ ॥
ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥

ਜੜਿ ਨਾਮ ਰਤਨੁ ਗੋਵਿੰਦ ਪਾਇਆ
ਹਰਿ ਮਿਲੇ ਹਰਿ ਗੁਣ ਸੁਖ ਘਣੇ ॥

ਗੁਰ ਸਬਦੁ ਪਾਇਆ ਹਰਿ ਨਾਮੁ
ਧਿਆਇਆ ਵਡਭਾਗੀ ਹਰਿ ਰੰਗ
ਹਰਿ ਬਣੇ ॥

ਹਰਿ ਮਿਲੇ ਸੁਆਮੀ ਅੰਤਰਜਾਮੀ
ਹਰਿ ਨਵਤਨ ਹਰਿ ਨਵ ਰੰਗੀਆ ॥

ਨਾਨਕੁ ਵਖਾਣੈ ਨਾਮੁ ਜਾਣੈ ਹਰਿ
ਨਾਮੁ ਹਰਿ ਪ੍ਰਭ ਮੰਗੀਆ ॥੨॥

ਕੜੀਆਲੁ ਮੁਖੇ ਗੁਰਿ ਅੰਕਸੁ
ਪਾਇਆ ਰਾਮ ॥

ਮਨੁ ਮੈਗਲੁ ਗੁਰ ਸਬਦਿ ਵਸਿ
ਆਇਆ ਰਾਮ ॥

ਮਨੁ ਵਸਗਤਿ ਆਇਆ ਪਰਮ ਪਦੁ
ਪਾਇਆ ਸਾ ਧਨ ਕੰਤਿ ਪਿਆਰੀ ॥

ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ
ਸੋਹੈ ਹਰਿ ਪ੍ਰਭ ਨਾਰੀ ॥

ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ
ਪ੍ਰਭੁ ਹਰਿ ਹਰਿ ਪਾਇਆ ॥

ਨਾਨਕ ਜਨੁ ਹਰਿ ਦਾਸੁ ਕਹਤੁ
ਹੈ ਵਡਭਾਗੀ ਹਰਿ ਹਰਿ
ਧਿਆਇਆ ॥੩॥

The Creator has made my life totally fruitful; I chant the Name of the Lord.

The Lord's humble servant begs for the Lord's Name, for the Lord's Praises, and for devotional worship of the Lord God.

Says servant Nanak, listen, O Saints: devotional worship of the Lord, the Lord of the Universe, is sublime and good. ||1||

The golden body is saddled with the saddle of gold.

It is adorned with the jewel of the Name of the Lord, Har, Har.

Adorned with the jewel of the Naam, one obtains the Lord of the Universe; he meets the Lord, sings the Glorious Praises of the Lord, and obtains all sorts of comforts.

He obtains the Word of the Guru's Shabad, and he meditates on the Name of the Lord; by great good fortune, he assumes the color of the Lord's Love.

He meets his Lord and Master, the Inner-knower, the Searcher of hearts; His body is ever-new, and His color is ever-fresh.

Nanak chants and realizes the Naam; he begs for the Name of the Lord, the Lord God. ||2||

The Guru has placed the reins in the mouth of the body-horse.

The mind-elephant is overpowered by the Word of the Guru's Shabad.

The bride obtains the supreme status, as her mind is brought under control; she is the beloved of her Husband Lord.

Deep within her inner self, she is in love with her Lord; in His home, she is beautiful - she is the bride of her Lord God.

Imbued with the Lord's Love, she is intuitively absorbed in bliss; she obtains the Lord God, Har, Har.

Servant Nanak, the Lord's slave, says that only the very fortunate meditate on the Lord, Har, Har. ||3||

ਦੇਹ ਘੋੜੀ ਜੀ ਜਿਤੁ ਹਰਿ ਪਾਇਆ
ਰਾਮ ॥

The body is the horse, upon which one rides to the Lord.

ਮਿਲਿ ਸਤਿਗੁਰ ਜੀ ਮੰਗਲੁ
ਗਾਇਆ ਰਾਮ ॥

Meeting with the True Guru, one sings the songs of joy.

ਹਰਿ ਗਾਇ ਮੰਗਲੁ ਰਾਮ ਨਾਮਾ ਹਰਿ
ਸੇਵ ਸੇਵਕ ਸੇਵਕੀ ॥

Sing the songs of joy to the Lord, serve the Name of the Lord, and become the servant of His servants.

ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ
ਰੰਗੁ ਮਾਣੈ ਰੰਗ ਕੀ ॥

You shall go and enter the Mansion of the Beloved Lord's Presence, and lovingly enjoy His Love.

ਗੁਣ ਰਾਮ ਗਾਏ ਮਨਿ ਸੁਭਾਏ ਹਰਿ
ਗੁਰਮਤੀ ਮਨਿ ਧਿਆਇਆ ॥

I sing the Glorious Praises of the Lord, so pleasing to my mind; following the Guru's Teachings, I meditate on the Lord within my mind.

ਜਨ ਨਾਨਕ ਹਰਿ ਕਿਰਪਾ ਧਾਰੀ
ਦੇਹ ਘੋੜੀ ਚੜਿ ਹਰਿ ਪਾਇਆ
॥੪॥੨॥੬॥

The Lord has showered His Mercy upon servant Nanak; mounting the body-horse, he has found the Lord. ||4||2||6||

ਰਾਗੁ ਵਡਹੰਸੁ ਮਹਲਾ ੫ ਛੰਤ
ਘਰੁ ੪

Raag Wadahans, Fifth Mahalaa, Chhant,
Fourth House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਗੁਰ ਮਿਲਿ ਲਧਾ ਜੀ ਰਾਮੁ ਪਿਆਰਾ
ਰਾਮ ॥

Meeting with the Guru, I have found my Beloved Lord God.

ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ
ਰਾਮ ॥

I have made this body and mind a sacrifice, a sacrificial offering to my Lord.

ਤਨੁ ਮਨੁ ਦਿਤਾ ਭਵਜਲੁ ਜਿਤਾ
ਚੁਕੀ ਕਾਂਣਿ ਜਮਾਣੀ ॥

Dedicating my body and mind, I have crossed over the terrifying world-ocean, and shaken off the fear of death.

ਅਸਥਿਰੁ ਥੀਆ ਅੰਮ੍ਰਿਤੁ ਪੀਆ
ਰਹਿਆ ਆਵਣ ਜਾਣੀ ॥

Drinking in the Ambrosial Nectar, I have become immortal; my comings and goings have ceased.

ਸੋ ਘਰੁ ਲਧਾ ਸਹਜਿ ਸਮਧਾ ਹਰਿ
ਕਾ ਨਾਮੁ ਅਧਾਰਾ ॥

I have found that home, of celestial Samaadhi; the Name of the Lord is my only Support.

ਕਹੁ ਨਾਨਕ ਸੁਖਿ ਮਾਣੇ ਰਲੀਆਂ
ਗੁਰ ਪੂਰੇ ਕੰਊ ਨਮਸਕਾਰਾ ॥੧॥

Says Nanak, I enjoy peace and pleasure; I bow in reverence to the Perfect Guru. ||1||

ਸੁਣਿ ਸਜਣ ਜੀ ਮੈਡਤੇ ਮੀਤਾ ਰਾਮ ॥

Listen, O my friend and companion

ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥

- the Guru has given the Mantra of the Shabad, the True Word of God.

ਸਚੁ ਸਬਦੁ ਧਿਆਇਆ ਮੰਗਲੁ
ਗਾਇਆ ਚੂਕੇ ਮਨਹੁ ਅਦੇਸਾ ॥
ਸੋ ਪ੍ਰਭੁ ਪਾਇਆ ਕਤਹਿ ਨ
ਜਾਇਆ ਸਦਾ ਸਦਾ ਸੰਗਿ ਬੈਸਾ ॥
ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ
ਹਰਿ ਧਨੁ ਸਹਜੇ ਦੀਤਾ ॥

੫੭੭

ਕਹੁ ਨਾਨਕ ਤਿਸੁ ਜਨ ਬਲਿਹਾਰੀ
ਤੇਰਾ ਦਾਨੁ ਸਭਨੀ ਹੈ ਲੀਤਾ ॥੨॥
ਤਉ ਭਾਣਾ ਤਾਂ ਤ੍ਰਿਪਤਿ ਅਘਾਏ
ਰਾਮ ॥
ਮਨੁ ਥੀਆ ਠੰਢਾ ਸਭ ਤ੍ਰਿਸਨ
ਬੁਝਾਏ ਰਾਮ ॥
ਮਨੁ ਥੀਆ ਠੰਢਾ ਚੂਕੀ ਡੰਡਾ
ਪਾਇਆ ਬਹੁਤੁ ਖਜਾਨਾ ॥
ਸਿਖ ਸੇਵਕ ਸਭਿ ਭੁੰਚਣ ਲਗੇ ਹੰਉ
ਸਤਗੁਰ ਕੈ ਕੁਰਬਾਨਾ ॥
ਨਿਰਭਉ ਭਏ ਖਸਮ ਰੰਗਿ ਰਾਤੇ
ਜਮ ਕੀ ਤ੍ਰਾਸ ਬੁਝਾਏ ॥
ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ
ਭਗਤਿ ਕਰੰਉ ਲਿਵ ਲਾਏ ॥੩॥
ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ
ਰਾਮ ॥
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ
ਮੁਖਿ ਤੁਧੁ ਸਾਲਾਹੀ ॥
ਗੁਣੁ ਅਵਗੁਣੁ ਮੇਰਾ ਕਿਛੁ ਨ
ਬੀਚਾਰਿਆ ਬਖਸਿ ਲੀਆ ਖਿਨ
ਮਾਹੀ ॥
ਨਉ ਨਿਧਿ ਪਾਈ ਵਜੀ ਵਾਧਾਈ
ਵਾਜੇ ਅਨਹਦ ਤੂਰੇ ॥

Meditating on this True Shabad, I sing the songs of joy,
and my mind is rid of anxiety.

I have found God, who never leaves; forever and ever, He
sits with me.

One who is pleasing to God receives true honor. The Lord
God blesses him with wealth.

577

Says Nanak, I am a sacrifice to such a humble being.
O Lord, You bless all with Your bountiful blessings. ||2||

When it pleases You, then I am satisfied and satiated.

My mind is soothed and calmed, and all my thirst is
quenched.

My mind is soothed and calmed, the burning has ceased,
and I have found so many treasures.

All the Sikhs and servants partake of them; I am a sacrifice
to my True Guru.

I have become fearless, imbued with the Love of my Lord
Master, and I have shaken off the fear of death.

Slave Nanak, Your humble servant, lovingly embraces
Your meditation; O Lord, be with me always. ||3||

My hopes and desires have been fulfilled, O my Lord.

I am worthless, without virtue; all virtues are Yours,
O Lord.

All virtues are Yours, O my Lord and Master; with what
mouth should I praise You?

You did not consider my merits and demerits; you forgave
me in an instant.

I have obtained the nine treasures, congratulations are
pouring in, and the unstruck melody resounds.

ਕਹੁ ਨਾਨਕ ਮੈ ਵਰੁ ਘਰਿ ਪਾਇਆ
ਮੇਰੇ ਲਾਥੇ ਜੀ ਸਗਲ ਵਿਸੁਰੇ ॥੪॥੧॥

Says Nanak, I have found my Husband Lord within my
own home, and all my anxiety is forgotten. ||4||1||

ਸਲੋਕੁ ॥

Shalok:

ਕਿਆ ਸੁਣੇਦੇ ਕੂੜੁ ਵੰਵਨਿ ਪਵਣ
ਝੁਲਾਰਿਆ ॥

Why do you listen to falsehood? It shall vanish like a gust
of wind.

ਨਾਨਕ ਸੁਣੀਅਰ ਤੇ ਪਰਵਾਣੁ ਜੋ
ਸੁਣੇਦੇ ਸਚੁ ਧਣੀ ॥੧॥

O Nanak, those ears are acceptable, which listen to the
True Master. ||1||

ਛੰਤੁ ॥

Chhant:

ਤਿਨ ਘੋਲਿ ਘੁਮਾਈ ਜਿਨ ਪ੍ਰਭੁ
ਸ੍ਰਵਣੀ ਸੁਣਿਆ ਰਾਮ ॥

I am a sacrifice to those who listen with their ears to the
Lord God.

ਸੇ ਸਹਜਿ ਸੁਹੇਲੇ ਜਿਨ ਹਰਿ ਹਰਿ
ਰਸਨਾ ਭਣਿਆ ਰਾਮ ॥

Blissful and comfortable are those, who with their tongues
chant the Name of the Lord, Har, Har, Har.

ਸੇ ਸਹਜਿ ਸੁਹੇਲੇ ਗੁਣਹੁ ਅਮੋਲੇ
ਜਗਤ ਉਪਾਰਣ ਆਏ ॥

They are naturally embellished, with priceless virtues; they
have come to save the world.

ਭੈ ਬੋਹਿਥ ਸਾਗਰ ਪ੍ਰਭੁ ਚਰਣਾ ਕੇਤੇ
ਪਾਰਿ ਲਘਾਏ ॥

God's Feet are the boat, which carries so many across the
terrifying world-ocean.

ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ
ਤਿਨ ਕਾ ਲੇਖਾ ਨ ਗਣਿਆ ॥

Those who are blessed with the favor of my Lord and
Master, are not asked to render their account.

ਕਹੁ ਨਾਨਕ ਤਿਸੁ ਘੋਲਿ ਘੁਮਾਈ
ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥

Says Nanak, I am a sacrifice to those who listen to God
with their ears. ||1||

ਸਲੋਕੁ ॥

Shalok:

ਲੋਇਣ ਲੋਈ ਡਿਠ ਪਿਆਸ ਨ ਬੁਝੈ
ਮੂ ਘਣੀ ॥

With my eyes, I have seen the Light of the Lord, but my
great thirst is not quenched.

ਨਾਨਕ ਸੇ ਅਖੜੀਆਂ ਬਿਅੰਨਿ
ਜਿਨੀ ਡਿਸੰਦੇ ਮਾ ਪਿਰੀ ॥੧॥

O Nanak, those eyes are different, which behold my
Husband Lord. ||1||

ਛੰਤੁ ॥

Chhant:

ਜਿਨੀ ਹਰਿ ਪ੍ਰਭੁ ਡਿਠਾ ਤਿਨ
ਕੁਰਬਾਣੈ ਰਾਮ ॥

I am a sacrifice to those who have seen the Lord God.

ਸੇ ਸਾਚੀ ਦਰਗਹ ਭਾਣੇ ਰਾਮ ॥

ਠਾਕੁਰਿ ਮਾਨੇ ਸੇ ਪਰਧਾਨੇ ਹਰਿ
ਸੇਤੀ ਰੰਗਿ ਰਾਤੇ ॥

ਹਰਿ ਰਸਹਿ ਅਘਾਏ ਸਹਜਿ ਸਮਾਏ
ਘਟਿ ਘਟਿ ਰਮਈਆ ਜਾਤੇ ॥

ਸੇਈ ਸਜਣ ਸੰਤ ਸੇ ਸੁਖੀਏ ਠਾਕੁਰ
ਅਪਣੇ ਭਾਣੇ ॥

ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ
ਤਿਨ ਕੈ ਸਦ ਕੁਰਬਾਣੇ ॥੨॥

ਸਲੋਕੁ ॥

ਦੇਹ ਅੰਧਾਰੀ ਅੰਧ ਸੁੰਝੀ ਨਾਮ
ਵਿਹੁਣੀਆ ॥

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ
ਸਚੁ ਧਣੀ ॥੧॥

ਛੰਤੁ ॥

ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ
ਪ੍ਰਭੁ ਡੀਠਾ ਰਾਮ ॥

ਜਨ ਚਾਖਿ ਅਘਾਣੇ ਹਰਿ ਹਰਿ
ਅੰਮ੍ਰਿਤੁ ਮੀਠਾ ਰਾਮ ॥

ਹਰਿ ਮਨਹਿ ਮੀਠਾ ਪ੍ਰਭੁ ਤੂਠਾ
ਅਮਿਉ ਵੁਠਾ ਸੁਖ ਭਏ ॥

ਦੁਖ ਨਾਸ ਭਰਮ ਬਿਨਾਸ ਤਨ ਤੇ
ਜਪਿ ਜਗਦੀਸ ਈਸਹ ਜੈ ਜਏ ॥

ਮੋਹ ਰਹਤ ਬਿਕਾਰ ਥਾਕੇ ਪੰਚ ਤੇ
ਸੰਗੁ ਤੂਟਾ ॥

੫੭੮

ਕਹੁ ਨਾਨਕ ਤਿਨ ਖੰਨੀਐ ਵੰਞਾਂ ਜਿਨ
ਘਟਿ ਮੇਰਾ ਹਰਿ ਪ੍ਰਭੁ ਵੁਠਾ ॥੩॥

In the True Court of the Lord, they are approved.

They are approved by their Lord and Master, and acclaimed
as supreme; they are imbued with the Lord's Love.

They are satiated with the sublime essence of the Lord,
and they merge in celestial peace; in each and every heart,
they see the all-pervading Lord.

They alone are the friendly Saints, and they alone are
happy, who are pleasing to their Lord and Master.

Says Nanak, I am forever a sacrifice to those who have
seen the Lord God. ||2||

Shalok:

The body is blind, totally blind and desolate, without
the Naam.

O Nanak, fruitful is the life of that being, within whose
heart the True Lord and Master abides. ||1||

Chhant:

I am cut into pieces as a sacrifice, to those who have seen
my Lord God.

His humble servants partake of the Sweet Ambrosial
Nectar of the Lord, Har, Har, and are satiated.

The Lord seems sweet to their minds; God is merciful to
them, His Ambrosial Nectar rains down upon them, and
they are at peace.

Pain is eliminated and doubt is dispelled from the body;
chanting the Name of the Lord of the World, their victory
is celebrated.

They are rid of emotional attachment, their sins are erased,
and their association with the five passions is broken off.

578

Says Nanak, I am every bit a sacrifice to those, within
whose hearts my Lord God abides. ||3||

ਸਲੋਕੁ ॥

ਜੋ ਲੋੜੀਦੇ ਰਾਮ ਸੇਵਕ ਸੇਈ
ਕਾਂਢਿਆ ॥

ਨਾਨਕ ਜਾਣੇ ਸਤਿ ਸਾਂਈ ਸੰਤ ਨ
ਬਾਹਰਾ ॥੧॥

Shalok:

Those who long for the Lord, are said to be His servants.

Nanak knows this Truth, that the Lord is not different from His Saint. ||1||

ਛੰਤੁ ॥

ਮਿਲਿ ਜਲੁ ਜਲਹਿ ਖਟਾਨਾ ਰਾਮ ॥

ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥

ਸੰਮਾਇ ਪੂਰਨ ਪੁਰਖ ਕਰਤੇ ਆਪਿ
ਆਪਹਿ ਜਾਣੀਐ ॥

ਤਹ ਸੁੰਨਿ ਸਹਜਿ ਸਮਾਧਿ ਲਾਗੀ
ਏਕੁ ਏਕੁ ਵਖਾਣੀਐ ॥

ਆਪਿ ਗੁਪਤਾ ਆਪਿ ਮੁਕਤਾ ਆਪਿ
ਆਪੁ ਵਖਾਨਾ ॥

ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ
ਜਲੁ ਜਲਹਿ ਖਟਾਨਾ ॥੪॥੨॥

Chhant:

As water mixes and blends with water,

so does one's light mix and blend with the Lord's Light.

Merging with the perfect, all-powerful Creator, one comes to know his own self.

Then, he enters the celestial state of absolute Samaadhi, and speaks of the One and Only Lord.

He Himself is unmanifest, and He Himself is liberated; He Himself speaks of Himself.

O Nanak, doubt, fear and the limitations of the three qualities are dispelled, as one merges into the Lord, like water blending with water. ||4||2||

ਵਡਹੰਸੁ ਮਹਲਾ ੫ ॥

ਪ੍ਰਭ ਕਰਣ ਕਾਰਣ ਸਮਰਥਾ ਰਾਮ ॥

ਰਖੁ ਜਗਤੁ ਸਗਲ ਦੇ ਹਥਾ ਰਾਮ ॥

ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ
ਨਿਧਿ ਸੁਖਦਾਤਾ ॥

ਹੰਉ ਕੁਰਬਾਣੀ ਦਾਸ ਤੇਰੇ ਜਿਨੀ
ਏਕੁ ਪਛਾਤਾ ॥

ਵਰਨੁ ਚਿਹਨੁ ਨ ਜਾਇ ਲਖਿਆ
ਕਥਨ ਤੇ ਅਕਥਾ ॥

ਬਿਨਵੰਤਿ ਨਾਨਕ ਸੁਣਹੁ ਬਿਨਤੀ
ਪ੍ਰਭ ਕਰਣ ਕਾਰਣ ਸਮਰਥਾ ॥੧॥

ਏਹਿ ਜੀਅ ਤੇਰੇ ਤੂ ਕਰਤਾ ਰਾਮ ॥

Wadahans, Fifth Mahalaa:

God is the all-powerful Creator, the Cause of causes.

He preserves the whole world, reaching out with His hand.

He is the all-powerful, safe Sanctuary, Lord and Master, Treasure of mercy, Giver of peace.

I am a sacrifice to Your slaves, who recognize only the One Lord.

His color and shape cannot be seen; His description is indescribable.

Prays Nanak, hear my prayer, O God, Almighty Creator, Cause of causes. ||1||

These beings are Yours; You are their Creator.

ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥

God is the Destroyer of pain, suffering and doubt.

ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ
ਰਖਿ ਲੇਹੁ ਦੀਨ ਚੈਆਲਾ ॥

Eliminate my doubt, pain and suffering in an instant, and preserve me, O Lord, Merciful to the meek.

ਮਾਤ ਪਿਤਾ ਸੁਆਮਿ ਸਜਣੁ ਸਭੁ
ਜਗਤੁ ਬਾਲ ਗੋਪਾਲਾ ॥

You are mother, father and friend, O Lord and Master; the whole world is Your child, O Lord of the World.

ਜੋ ਸਰਣਿ ਆਵੈ ਗੁਣ ਨਿਧਾਨ ਪਾਵੈ
ਸੋ ਬਹੁੜਿ ਜਨਮਿ ਨ ਮਰਤਾ ॥

One who comes seeking Your Sanctuary, obtains the treasure of virtue, and does not have to enter the cycle of birth and death again.

ਬਿਨਵੰਤਿ ਨਾਨਕ ਦਾਸੁ ਤੇਰਾ ਸਭਿ
ਜੀਅ ਤੇਰੇ ਤੂ ਕਰਤਾ ॥੨॥

Prays Nanak, I am Your slave. All beings are Yours; You are their Creator. ||2||

ਆਠ ਪਹਰ ਹਰਿ ਧਿਆਈਐ ਰਾਮ ॥
ਮਨ ਇਛਿਅਤਾ ਫਲੁ ਪਾਈਐ
ਰਾਮ ॥

Meditating on the Lord, twenty-four hours a day, the fruits of the heart's desires are obtained.

ਮਨ ਇਛੁ ਪਾਈਐ ਪ੍ਰਭੁ ਧਿਆਈਐ
ਮਿਟਹਿ ਜਮ ਕੇ ਤ੍ਰਾਸਾ ॥

Your heart's desires are obtained, meditating on God, and the fear of death is dispelled.

ਗੋਬਿੰਦੁ ਗਾਇਆ ਸਾਧ ਸੰਗਾਇਆ
ਭਈ ਪੂਰਨ ਆਸਾ ॥

I sing of the Lord of the Universe in the Saadh Sangat, the Company of the Holy, and my hopes are fulfilled.

ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੁ
ਕੈ ਮਨਿ ਭਾਈਐ ॥

Renouncing egotism, emotional attachment and all corruption, we become pleasing to the Mind of God.

ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ
ਹਰਿ ਹਰਿ ਧਿਆਈਐ ॥੩॥

Prays Nanak, day and night, meditate forever on the Lord, Har, Har. ||3||

ਦਰਿ ਵਾਜਹਿ ਅਨਹਤ ਵਾਜੇ ਰਾਮ ॥
ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥

At the Lord's Door, the unstruck melody resounds.

In each and every heart, the Lord, the Lord of the Universe, sings.

ਗੋਵਿੰਦੁ ਗਾਜੇ ਸਦਾ ਬਿਰਾਜੇ ਅਗਮ
ਅਗੋਚਰੁ ਊਚਾ ॥

The Lord of the Universe sings, and abides forever; He is unfathomable, profoundly deep, lofty and exalted.

ਗੁਣ ਬੇਅੰਤ ਕਿਛੁ ਕਹਣੁ ਨ ਜਾਈ
ਕੋਇ ਨ ਸਕੈ ਪਹੁਚਾ ॥

His virtues are infinite - none of them can be described. No one can reach Him.

ਆਪਿ ਉਪਾਏ ਆਪਿ ਪ੍ਰਤਿਪਾਲੇ
ਜੀਅ ਜੰਤ ਸਭਿ ਸਾਜੇ ॥

He Himself creates, and He Himself sustains; all beings and creatures are fashioned by Him.

ਬਿਨਵੰਤਿ ਨਾਨਕ ਸੁਖੁ ਨਾਮਿ
ਭਗਤੀ ਦਰਿ ਵਾਜਹਿ ਅਨਹਦ ਵਾਜੇ
॥੪॥੩॥

Prays Nanak, happiness comes from devotional worship of the Naam; at His Door, the unstruck melody resounds. ||4||3||

ਰਾਗੁ ਵਡਹੰਸੁ ਮਹਲਾ ੧ ਘਰੁ ੫
ਅਲਾਹਣੀਆ

ੴ ਸਤਿਗੁਰ ਪ੍ਰਸਾਦਿ ॥

ਪੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ
ਜਗੁ ਧੰਧੈ ਲਾਇਆ ॥

ਮੁਹਲਤਿ ਪੁਨੀ ਪਾਈ ਭਰੀ
ਜਾਨੀਅੜਾ ਘਤਿ ਚਲਾਇਆ ॥

੫੭੯

ਜਾਨੀ ਘਤਿ ਚਲਾਇਆ ਲਿਖਿਆ
ਆਇਆ ਰੁੰਨੇ ਵੀਰ ਸਬਾਏ ॥

ਕਾਂਇਆ ਹੰਸ ਥੀਆ ਵੇਛੋੜਾ ਜਾਂ
ਦਿਨੁ ਪੁੰਨੇ ਮੇਰੀ ਮਾਏ ॥

ਜੇਹਾ ਲਿਖਿਆ ਤੇਹਾ ਪਾਇਆ ਜੇਹਾ
ਪੁਰਬਿ ਕਮਾਇਆ ॥

ਪੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ
ਜਗੁ ਧੰਧੈ ਲਾਇਆ ॥੧॥

ਸਾਹਿਬੁ ਸਿਮਰਹੁ ਮੇਰੇ ਭਾਈਹੋ
ਸਭਨਾ ਏਹੁ ਪਇਆਣਾ ॥

ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ
ਸਰਪਰ ਜਾਣਾ ॥

ਆਗੈ ਸਰਪਰ ਜਾਣਾ ਜਿਉ
ਮਿਹਮਾਣਾ ਕਾਹੇ ਗਾਰਬੁ ਕੀਜੈ ॥

ਜਿਤੁ ਸੇਵਿਐ ਦਰਗਹ ਸੁਖੁ ਪਾਈਐ
ਨਾਮੁ ਤਿਸੈ ਕਾ ਲੀਜੈ ॥

ਆਗੈ ਹੁਕਮੁ ਨ ਚਲੈ ਮੂਲੇ ਸਿਰਿ
ਸਿਰਿ ਕਿਆ ਵਿਹਾਣਾ ॥

ਸਾਹਿਬੁ ਸਿਮਰਿਹੁ ਮੇਰੇ ਭਾਈਹੋ
ਸਭਨਾ ਏਹੁ ਪਇਆਣਾ ॥੨॥

ਜੇ ਤਿਸੁ ਭਾਵੈ ਸੰਮੂਥ ਸੋ ਥੀਐ
ਹੀਲੜਾ ਏਹੁ ਸੰਸਾਰੇ ॥

Raag Wadahans, First Mahalaa, Fifth House,
Alaahanees ~ Songs Of Mourning:

One Universal Creator God.

By The Grace Of The True Guru:

Blessed is the Creator, the True King, who has linked the
whole world to its tasks.

When one's time is up, and the measure is full, this dear
soul is caught, and driven off.

579

This dear soul is driven off, when the pre-ordained Order
is received, and all the relatives cry out in mourning.

The body and the swan-soul are separated, when one's
days are past and done, O my mother.

As is one's pre-ordained Destiny, so does one receive,
according to one's past actions.

Blessed is the Creator, the True King, who has linked the
whole world to its tasks. ||1||

Meditate in remembrance on the Lord and Master, O my
Siblings of Destiny; everyone has to pass this way.

These false entanglements last for only a few days; then,
one must surely move on to the world hereafter.

He must surely move on to the world hereafter, like a
guest; so why does he indulge in ego?

Chant the Name of the Lord; serving Him, you shall obtain
peace in His Court.

In the world hereafter, no one's commands will be
obeyed. According to their actions, each and every person
proceeds.

Meditate in remembrance on the Lord and Master, O my
Siblings of Destiny; everyone has to pass this way. ||2||

Whatever pleases the Almighty Lord, that alone comes to
pass; this world is an opportunity to please Him.

ਜਲਿ ਥਲਿ ਮਹੀਅਲਿ ਰਵਿ
ਰਹਿਆ ਸਾਚੜਾ ਸਿਰਜਣਹਾਰੇ ॥
ਸਾਚਾ ਸਿਰਜਣਹਾਰੇ ਅਲਖ ਅਪਾਰੇ
ਤਾ ਕਾ ਅੰਤੁ ਨ ਪਾਇਆ ॥
ਆਇਆ ਤਿਨ ਕਾ ਸਫਲੁ ਭਇਆ
ਹੈ ਇਕ ਮਨਿ ਜਿਨੀ ਧਿਆਇਆ ॥
ਢਾਹੇ ਢਾਹਿ ਉਸਾਰੇ ਆਪੇ ਹੁਕਮਿ
ਸਵਾਰਣਹਾਰੇ ॥
ਜੋ ਤਿਸੁ ਭਾਵੈ ਸੰਮੁਖ ਸੇ ਥੀਐ
ਹੀਲੜਾ ਏਹੁ ਸੰਸਾਰੇ ॥੩॥

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ
ਲਾਇ ਪਿਆਰੇ ॥
ਵਾਲੇਵੇ ਕਾਰਣਿ ਬਾਬਾ ਰੋਈਐ
ਰੋਵਣੁ ਸਗਲ ਬਿਕਾਰੇ ॥
ਰੋਵਣੁ ਸਗਲ ਬਿਕਾਰੇ ਗਾਫਲੁ
ਸੰਸਾਰੇ ਮਾਇਆ ਕਾਰਣਿ ਰੋਵੈ ॥
ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ
ਤਨੁ ਏਵੈ ਖੋਵੈ ॥
ਐਥੈ ਆਇਆ ਸਭੁ ਕੋ ਜਾਸੀ ਕੂੜਿ
ਕਰਹੁ ਅਹੰਕਾਰੇ ॥
ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ
ਲਾਇ ਪਿਆਰੇ ॥੪॥੧॥

ਵਡਹੰਸੁ ਮਹਲਾ ੧ ॥

ਆਵਹੁ ਮਿਲਹੁ ਸਹੇਲੀਹੋ ਸਚੜਾ
ਨਾਮੁ ਲਏਹਾਂ ॥
ਰੇਵਹ ਬਿਰਹਾ ਤਨ ਕਾ ਆਪਣਾ
ਸਾਹਿਬੁ ਸੰਮਾਲੇਹਾਂ ॥
ਸਾਹਿਬੁ ਸਮਾਲਿਹ ਪੰਥੁ ਨਿਹਾਲਿਹ
ਅਸਾ ਭਿ ਓਥੈ ਜਾਣਾ ॥
ਜਿਸ ਕਾ ਕੀਆ ਤਿਨ ਹੀ ਲੀਆ
ਹੋਆ ਤਿਸੈ ਕਾ ਭਾਣਾ ॥

The True Creator Lord is pervading and permeating the water, the land and the air.

The True Creator Lord is invisible and infinite; His limits cannot be found.

Fruitful is the coming of those, who meditate single-mindedly on Him.

He destroys, and having destroyed, He creates; by His Order, He adorns us.

Whatever pleases the Almighty Lord, that alone comes to pass; this world is an opportunity to please Him. ||3||

Nanak: he alone truly weeps, O Baba, who weeps in the Lord's Love.

One who weeps for the sake of worldly objects, O Baba, weeps totally in vain.

This weeping is all in vain; the world forgets the Lord, and weeps for the sake of Maya.

He does not distinguish between good and evil, and wastes away this life in vain.

Everyone who comes here, shall have to leave; to act in ego is false.

Nanak: he alone truly weeps, O Baba, who weeps in the Lord's Love. ||4||1||

Wadahans, First Mahalaa:

Come, O my companions - let us meet together and dwell upon the True Name.

Let us weep over the body's separation from the Lord and Master; let us remember Him in contemplation.

Let us remember the Lord and Master in contemplation, and keep a watchful eye on the Path. We shall have to go there as well.

He who has created, also destroys; whatever happens is by His Will.

ਜੇ ਤਿਨਿ ਕਰਿ ਪਾਇਆ ਸੁ ਆਗੈ
ਆਇਆ ਅਸੀ ਕਿ ਹੁਕਮੁ ਕਰੇਹਾ ॥

Whatever He has done, has come to pass; how can we
command Him?

ਆਵਹੁ ਮਿਲਹੁ ਸਹੇਲੀਹੇ ਸਚੜਾ
ਨਾਮੁ ਲਏਹਾ ॥੧॥

Come, O my companions - let us meet together and dwell
upon the True Name. ||1||

ਮਰਣੁ ਨ ਮੰਦਾ ਲੋਕਾ ਆਖੀਐ ਜੇ
ਮਰਿ ਜਾਣੈ ਐਸਾ ਕੋਇ ॥

Death would not be called bad, O people, if one knew how
to truly die.

ਸੇਵਿਹੁ ਸਾਹਿਬੁ ਸੰਮੁਥੁ ਆਪਣਾ ਪੰਥੁ
ਸੁਹੇਲਾ ਆਗੈ ਹੋਇ ॥

Serve your Almighty Lord and Master, and your path in
the world hereafter will be easy.

ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ
ਆਗੈ ਮਿਲੈ ਵਡਾਈ ॥

Take this easy path, and you shall obtain the fruits of your
rewards, and receive honor in the world hereafter.

ਭੇਟੈ ਸਿਉ ਜਾਵਹੁ ਸਚਿ ਸਮਾਵਹੁ
ਤਾਂ ਪਤਿ ਲੇਖੈ ਪਾਈ ॥

Go there with your offering, and you shall merge in the
True Lord; your honor shall be confirmed.

ਮਹਲੀ ਜਾਇ ਪਾਵਹੁ ਖਸਮੈ ਭਾਵਹੁ
ਰੰਗ ਸਿਉ ਰਲੀਆ ਮਾਣੈ ॥

You shall obtain a place in the Mansion of the Lord
Master's Presence; being pleasing to Him, you shall enjoy
the pleasures of His Love.

ਮਰਣੁ ਨ ਮੰਦਾ ਲੋਕਾ ਆਖੀਐ ਜੇ
ਕੋਈ ਮਰਿ ਜਾਣੈ ॥੨॥

Death would not be called bad, O people, if one knew how
to truly die. ||2||

ਮਰਣੁ ਮੁਣਸਾ ਸੂਰਿਆ ਹਕੁ ਹੈ ਜੋ
ਹੋਇ ਮਰਨਿ ਪਰਵਾਣੈ ॥

The death of brave heroes is blessed, if it is approved
by God.

੫੮੦

580

ਸੂਰੇ ਸੇਈ ਆਗੈ ਆਖੀਅਹਿ
ਦਰਗਹ ਪਾਵਹਿ ਸਾਚੀ ਮਾਣੈ ॥

They alone are acclaimed as brave warriors in the
world hereafter, who receive true honor in the Court
of the Lord.

ਦਰਗਹ ਮਾਣੁ ਪਾਵਹਿ ਪਤਿ ਸਿਉ
ਜਾਵਹਿ ਆਗੈ ਦੁਖੁ ਨ ਲਾਗੈ ॥

They are honored in the Court of the Lord; they depart
with honor, and they do not suffer pain in the world
hereafter.

ਕਰਿ ਏਕੁ ਧਿਆਵਹਿ ਤਾਂ ਫਲੁ
ਪਾਵਹਿ ਜਿਤੁ ਸੇਵਿਐ ਭਉ ਭਾਗੈ ॥

They meditate on the One Lord, and obtain the fruits of
their rewards. Serving the Lord, their fear is dispelled.

ਊਚਾ ਨਹੀ ਕਹਣਾ ਮਨ ਮਹਿ
ਰਹਣਾ ਆਪੇ ਜਾਣੈ ਜਾਣੈ ॥

Do not indulge in egotism, and dwell within your own
mind; the Knower Himself knows everything.

ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ
ਹੋਇ ਮਰਨਿ ਪਰਵਾਣੈ ॥੩॥

The death of brave heroes is blessed, if it is approved by
God. ||3||

ਨਾਨਕ ਕਿਸ ਨੋ ਬਾਬਾ ਰੋਈਐ
ਬਾਜੀ ਹੈ ਇਹੁ ਸੰਸਾਰੇ ॥

ਕੀਤਾ ਵੇਖੈ ਸਾਹਿਬੁ ਆਪਣਾ
ਕੁਦਰਤਿ ਕਰੇ ਬੀਚਾਰੇ ॥

ਕੁਦਰਤਿ ਬੀਚਾਰੇ ਧਾਰਣ ਧਾਰੇ
ਜਿਨਿ ਕੀਆ ਸੋ ਜਾਣੈ ॥

ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ
ਪਛਾਣੈ ॥

ਜਿਨਿ ਕਿਛੁ ਕੀਆ ਸੋਈ ਜਾਣੈ ਤਾ
ਕਾ ਰੂਪੁ ਅਪਾਰੇ ॥

ਨਾਨਕ ਕਿਸ ਨੋ ਬਾਬਾ ਰੋਈਐ
ਬਾਜੀ ਹੈ ਇਹੁ ਸੰਸਾਰੇ ॥੪॥੨॥

ਵਡਹੰਸੁ ਮਹਲਾ ੧ ਦਖਣੀ ॥

ਸਚੁ ਸਿਰੰਦਾ ਸਚਾ ਜਾਣੀਐ ਸਚੜਾ
ਪਰਵਦਗਾਰੇ ॥

ਜਿਨਿ ਆਪੀਨੈ ਆਪੁ ਸਾਜਿਆ
ਸਚੜਾ ਅਲਖ ਅਪਾਰੇ ॥

ਦੁਇ ਪੁੜ ਜੋੜਿ ਵਿਛੋੜਿਅਨੁ ਗੁਰ
ਬਿਨੁ ਘੋਰੁ ਅੰਧਾਰੇ ॥

ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ
ਚਲਤੁ ਵੀਚਾਰੇ ॥੧॥

ਸਚੜਾ ਸਾਹਿਬੁ ਸਚੁ ਤੂ ਸਚੜਾ
ਦੇਹਿ ਪਿਆਰੇ ॥ ਰਹਾਉ ॥

ਤੁਧੁ ਸਿਰਜੀ ਮੇਦਨੀ ਦੁਖੁ ਸੁਖੁ
ਦੇਵਣਹਾਰੇ ॥

ਨਾਰੀ ਪੁਰਖ ਸਿਰਜਿਐ ਬਿਖੁ
ਮਾਇਆ ਮੋਹੁ ਪਿਆਰੇ ॥

ਖਾਣੀ ਬਾਣੀ ਤੇਰੀਆ ਦੇਹਿ ਜੀਆ
ਆਧਾਰੇ ॥

ਕੁਦਰਤਿ ਤਖਤੁ ਰਚਾਇਆ ਸਚਿ
ਨਿਬੋੜਣਹਾਰੇ ॥੨॥

Nanak: for whom should we mourn, O Baba? This world is merely a play.

The Lord Master beholds His work, and contemplates His creative potency.

He contemplates His creative potency, having established the Universe. He who created it, He alone knows.

He Himself beholds it, and He Himself understands it. He Himself realizes the Hukam of His Command.

He who created these things, He alone knows. His subtle form is infinite.

Nanak: for whom should we mourn, O Baba? This world is merely a play. ||4||2||

Wadahans, First Mahalaa, Dakhanee:

The True Creator Lord is True - know this well; He is the True Sustainer.

He Himself fashioned His Own Self; the True Lord is invisible and infinite.

He brought together, and then separated, the two grinding stones of the earth and the sky; without the Guru, there is only pitch darkness.

He created the sun and the moon; night and day, they move according to His Thought. ||1||

O True Lord and Master, You are True. O True Lord, bless me with Your Love. ||Pause||

You created the Universe; You are the Giver of pain and pleasure.

You created woman and man, the love of poison, and emotional attachment to Maya.

The four sources of creation, and the power of the Word, are also of Your making. You give Support to all beings.

You have made the Creation as Your Throne; You are the True Judge. ||2||

ਆਵਾ ਗਵਣੁ ਸਿਰਜਿਆ ਤੂ ਥਿਰੁ
ਕਰਣੈਹਾਰੇ ॥

You created comings and goings, but You are ever-stable,
O Creator Lord.

ਜੰਮਣੁ ਮਰਣਾ ਆਇ ਗਇਆ
ਬਧਿਕੁ ਜੀਉ ਬਿਕਾਰੇ ॥

In birth and death, in coming and going, this soul is held in
bondage by corruption.

ਭੂਡੜੈ ਨਾਮੁ ਵਿਸਾਰਿਆ ਬੂਡੜੈ
ਕਿਆ ਤਿਸੁ ਚਾਰੇ ॥

The evil person has forgotten the Naam; he has drowned -
what can he do now?

ਗੁਣ ਛੋਡਿ ਬਿਖੁ ਲਦਿਆ ਅਵਗੁਣ
ਕਾ ਵਣਜਾਰੇ ॥੩॥

Forsaking merit, he has loaded the poisonous cargo of
demerits; he is a trader of sins. ||3||

ਸਦੜੇ ਆਏ ਤਿਨਾ ਜਾਨੀਆ ਹੁਕਮਿ
ਸਚੇ ਕਰਤਾਰੇ ॥

The beloved soul has received the Call, the Command of
the True Creator Lord.

ਨਾਰੀ ਪੁਰਖ ਵਿਛੁੰਨਿਆ ਵਿਛੁੜਿਆ
ਮੇਲਣਹਾਰੇ ॥

The soul, the husband, has become separated from the body,
the bride. The Lord is the Re-uniter of the separated ones.

ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ
ਸਿਰਿ ਕਾਰੇ ॥

No one cares for your beauty, O beautiful bride;
the Messenger of Death is bound only by the Lord
Commander's Command.

ਬਾਲਕ ਬਿਰਧਿ ਨ ਜਾਣਨੀ ਤੋੜਨਿ
ਹੇਤੁ ਪਿਆਰੇ ॥੪॥

He does not distinguish between young children and old
people; he tears apart love and affection. ||4||

ਨਉ ਦਰ ਠਾਕੇ ਹੁਕਮਿ ਸਚੈ ਹੰਸੁ
ਗਇਆ ਗੈਣਾਰੇ ॥

The nine doors are closed by the True Lord's Command,
and the swan-soul takes flight into the skies.

ਸਾ ਧਨ ਛੁਟੀ ਮੁਠੀ ਝੂਠਿ
ਵਿਧਣੀਆ ਮਿਰਤਕੜਾ ਅੰਛਨੜੇ
ਬਾਰੇ ॥

The body-bride is separated, and defrauded by falsehood;
she is now a widow - her husband's body lies dead in the
courtyard.

ਸੁਰਤਿ ਮੁਈ ਮਰੁ ਮਾਈਏ ਮਹਲ
ਰੁੰਨੀ ਦਰ ਬਾਰੇ ॥

The widow cries out at the door, "The light of my mind
has gone out, O my mother, with his death."

ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ
ਸਾਰੇ ॥੫॥

So cry out, O soul-brides of the Husband Lord, and dwell
on the Glorious Praises of the True Lord. ||5||

ਜਲਿ ਮਲਿ ਜਾਨੀ ਨਾਵਾਲਿਆ
ਕਪੜਿ ਪਟਿ ਅੰਬਾਰੇ ॥

Her loved one is cleansed, bathed in water, and dressed in
silken robes.

ਵਾਜੇ ਵਜੇ ਸਚੀ ਬਾਣੀਆ ਪੰਚ ਮੁਏ
ਮਨੁ ਮਾਰੇ ॥

The musicians play, and the Bani of the True Lord's Words
are sung; the five relatives feel as if they too are dead, so
deadened are their minds.

ਜਾਨੀ ਵਿਛੁੰਨੜੇ ਮੇਰਾ ਮਰਣੁ
ਭਇਆ ਪ੍ਰਿਗੁ ਜੀਵਣੁ ਸੰਸਾਰੇ ॥

"Separation from my beloved is like death to me!" cries
the widow. "My life in this world is cursed and worthless!"

ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ
ਹੇਤਿ ਪਿਆਰੇ ॥੬॥

But she alone is approved, who dies, while yet still alive;
she lives for the sake of the Love of her Beloved. ||6||

ਤੁਸੀ ਰੋਵਹੁ ਰੋਵਣ ਆਈਹੋ ਝੂਠਿ
ਮੁਠੀ ਸੰਸਾਰੇ ॥

So cry out in mourning, you who have come to mourn; this
world is false and fraudulent.

੫੮੧

581

ਹਉ ਮੁਠੜੀ ਧੰਧੈ ਧਾਵਣੀਆ ਪਿਰਿ
ਛੋਡਿਅੜੀ ਵਿਧਣਕਾਰੇ ॥

I too have been defrauded, chasing after worldly
entanglements; my Husband Lord has forsaken me - I
practice the evil deeds of a wife without a spouse.

ਘਰਿ ਘਰਿ ਕੰਤੁ ਮਹੇਲੀਆ ਰੂੜੈ
ਹੇਤਿ ਪਿਆਰੇ ॥

In each and every home, are the brides of the Husband
Lord; they gaze upon their Handsome Lord with love and
affection.

ਮੈ ਪਿਰੁ ਸਚੁ ਸਾਲਾਹਣਾ ਹਉ
ਰਹਸਿਅੜੀ ਨਾਮਿ ਭਤਾਰੇ ॥੭॥

I sing the Praises of my True Husband Lord, and through
the Naam, the Name of my Husband Lord, I blossom
forth. ||7||

ਗੁਰਿ ਮਿਲਿਐ ਵੇਸੁ ਪਲਟਿਆ ਸਾ
ਧਨ ਸਚੁ ਸੀਗਾਰੇ ॥

Meeting with the Guru, the soul-bride's dress is transformed,
and she is adorned with Truth.

ਆਵਹੁ ਮਿਲਹੁ ਸਹੇਲੀਹੋ ਸਿਮਰਹੁ
ਸਿਰਜਣਹਾਰੇ ॥

Come and meet with me, O brides of the Lord; let's meditate
in remembrance on the Creator Lord.

ਬਈਅਰਿ ਨਾਮਿ ਸੋਹਾਗਣੀ ਸਚੁ
ਸਵਾਰਣਹਾਰੇ ॥

Through the Naam, the soul-bride becomes the Lord's
favorite; she is adorned with Truth.

ਗਾਵਹੁ ਗੀਤੁ ਨ ਬਿਰਹੜਾ ਨਾਨਕ
ਬ੍ਰਹਮ ਬੀਚਾਰੇ ॥੮॥੩॥

Do not sing the songs of separation, O Nanak; reflect upon
God. ||8||3||

ਵਡਹੰਸੁ ਮਹਲਾ ੧ ॥

Wadahans, First Mahalaa:

ਜਿਨਿ ਜਗੁ ਸਿਰਜਿ ਸਮਾਇਆ ਸੋ
ਸਾਹਿਬੁ ਕੁਦਰਤਿ ਜਾਣੇਵਾ ॥

The One who creates and dissolves the world - that Lord
and Master alone knows His creative power.

ਸਚੜਾ ਦੂਰਿ ਨ ਭਾਲੀਐ ਘਟਿ
ਘਟਿ ਸਬਦੁ ਪਛਾਣੇਵਾ ॥

Do not search for the True Lord far away; recognize the
Word of the Shabad in each and every heart.

ਸਚੁ ਸਬਦੁ ਪਛਾਣਹੁ ਦੂਰਿ ਨ
ਜਾਣਹੁ ਜਿਨਿ ਏਹ ਰਚਨਾ ਰਾਚੀ ॥

Recognize the Shabad, and do not think that the Lord is far
away; He created this creation.

ਨਾਮੁ ਧਿਆਏ ਤਾ ਸੁਖੁ ਪਾਏ ਬਿਨੁ
ਨਾਵੈ ਪਿੜ ਕਾਚੀ ॥

Meditating on the Naam, the Name of the Lord, one
obtains peace; without the Naam, he plays a losing game.

ਜਿਨਿ ਥਾਪੀ ਬਿਧਿ ਜਾਣੈ ਸੋਈ
ਕਿਆ ਕੇ ਕਹੈ ਵਖਾਣੈ ॥

The One who established the Universe, He alone knows
the Way; what can anyone say?

ਜਿਨਿ ਜਗੁ ਥਾਪਿ ਵਤਾਇਆ ਜਾਲੋ
ਸੋ ਸਾਹਿਬੁ ਪਰਵਾਣੈ ॥੧॥

The One who established the world cast the net of Maya
over it; accept Him as your Lord and Master. ||1||

ਬਾਬਾ ਆਇਆ ਹੈ ਉਠਿ ਚਲਣਾ
ਅਧ ਪੰਧੈ ਹੈ ਸੰਸਾਰੋਵਾ ॥

O Baba, he has come, and now he must get up and depart;
this world is only a way-station.

ਸਿਰਿ ਸਿਰਿ ਸਚੜੈ ਲਿਖਿਆ ਦੁਖੁ
ਸੁਖੁ ਪੁਰਬਿ ਵੀਚਾਰੋਵਾ ॥

Upon each and every head, the True Lord writes their destiny
of pain and pleasure, according to their past actions.

ਦੁਖੁ ਸੁਖੁ ਦੀਆ ਜੇਹਾ ਕੀਆ ਸੋ
ਨਿਬਹੈ ਜੀਅ ਨਾਲੇ ॥

He bestows pain and pleasure, according to the deeds
done; the record of these deeds stays with the soul.

ਜੇਹੇ ਕਰਮ ਕਰਾਏ ਕਰਤਾ ਦੂਜੀ
ਕਾਰ ਨ ਭਾਲੇ ॥

He does those deeds which the Creator Lord causes him to
do; he attempts no other actions.

ਆਪਿ ਨਿਰਾਲਮੁ ਧੰਧੈ ਬਾਧੀ ਕਰਿ
ਹੁਕਮੁ ਛਡਾਵਣਹਾਰੋ ॥

The Lord Himself is detached, while the world is entangled
in conflict; by His Command, He emancipates it.

ਅਜੁ ਕਲਿ ਕਰਦਿਆ ਕਾਲੁ
ਬਿਆਪੈ ਦੂਜੈ ਭਾਇ ਵਿਕਾਰੋ ॥੨॥

He may put this off today, but tomorrow he is seized by
death; in love with duality, he practices corruption. ||2||

ਜਮ ਮਾਰਗੁ ਪੰਥੁ ਨ ਸੁਝਈ ਉਝੜੁ
ਅੰਧ ਗੁਬਾਰੋਵਾ ॥

The path of death is dark and dismal; the way cannot be seen.

ਨਾ ਜਲੁ ਲੇਫ ਤੁਲਾਈਆ ਨਾ ਭੋਜਨੁ
ਪਰਕਾਰੋਵਾ ॥

There is no water, no quilt or mattress, and no food there.

ਭੋਜਨੁ ਭਾਉ ਨ ਠੰਢਾ ਪਾਣੀ ਨਾ
ਕਾਪੜੁ ਸੀਗਾਰੋ ॥

He receives no food there, no honor or water, no clothes
or decorations.

ਗਲਿ ਸੰਗਲੁ ਸਿਰਿ ਮਾਰੇ ਉਭੋ ਨਾ
ਦੀਸੈ ਘਰ ਬਾਰੋ ॥

The chain is put around his neck, and the Messenger of
Death standing over his head strikes him; he cannot see the
door of his home.

ਇਬ ਕੇ ਰਾਹੇ ਜੰਮਨਿ ਨਾਹੀ
ਪਛੁਤਾਣੈ ਸਿਰਿ ਭਾਰੋ ॥

The seeds planted on this path do not sprout; bearing the
weight of his sins upon his head, he regrets and repents.

ਬਿਨੁ ਸਾਚੇ ਕੇ ਬੇਲੀ ਨਾਹੀ ਸਾਚਾ
ਏਹੁ ਬੀਚਾਰੋ ॥੩॥

Without the True Lord, no one is his friend; reflect upon
this as true. ||3||

ਬਾਬਾ ਰੋਵਹਿ ਰਵਹਿ ਸੁ ਜਾਣੀਅਹਿ
ਮਿਲਿ ਰੋਵੈ ਗੁਣ ਸਾਰੋਵਾ ॥

O Baba, they alone are known to truly weep and wail, who
meet together and weep, chanting the Praises of the Lord.

ਰੋਵੈ ਮਾਇਆ ਮੁਠੜੀ ਧੰਧੜਾ
ਰੋਵਣਹਾਰੋਵਾ ॥

Defrauded by Maya and worldly affairs, the weepers weep.

ਪੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ
ਸੰਸਾਰੋ ॥

ਜਿਉ ਬਾਜੀਗਰੁ ਭਰਮੈ ਭੂਲੈ ਤੂਠਿ
ਮੁਠੀ ਅਹੰਕਾਰੋ ॥

ਆਪੇ ਮਾਰਗਿ ਪਾਵਣਹਾਰਾ ਆਪੇ
ਕਰਮ ਕਮਾਏ ॥

ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ
ਸਹਜਿ ਸੁਭਾਏ ॥੪॥੪॥

ਵਡਹੰਸੁ ਮਹਲਾ ੧ ॥

ਬਾਬਾ ਆਇਆ ਹੈ ਉਠਿ ਚਲਣਾ
ਇਹੁ ਜਗੁ ਤੂਠੁ ਪਸਾਰੋਵਾ ॥

ਸਚਾ ਘਰੁ ਸਚੜੈ ਸੇਵੀਐ ਸਚੁ ਖਰਾ
ਸਚਿਆਰੋਵਾ ॥

ਕੂੜਿ ਲਬਿ ਜਾਂ ਥਾਇ ਨ ਪਾਸੀ
ਅਗੈ ਲਹੈ ਨ ਠਾਓ ॥

ਅੰਤਰਿ ਆਉ ਨ ਬੈਸਹੁ ਕਹੀਐ
ਜਿਉ ਸੁੰਵੈ ਘਰਿ ਕਾਓ ॥

ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ
ਜਗੁ ਸਬਾਏ ॥

ਲਬਿ ਧੰਧੈ ਮਾਇਆ ਜਗਤੁ ਭੁਲਾਇਆ
ਕਾਲੁ ਖੜਾ ਰੂਆਏ ॥੧॥

੫੮੨

ਬਾਬਾ ਆਵਹੁ ਭਾਈਹੋ ਗਲਿ ਮਿਲਹ
ਮਿਲਿ ਮਿਲਿ ਦੇਹ ਆਸੀਸਾ ਹੇ ॥

ਬਾਬਾ ਸਚੜਾ ਮੇਲੁ ਨ ਚੁਕਈ
ਪ੍ਰੀਤਮ ਕੀਆ ਦੇਹ ਅਸੀਸਾ ਹੇ ॥

ਆਸੀਸਾ ਦੇਵਹੋ ਭਗਤਿ ਕਰੇਵਹੋ
ਮਿਲਿਆ ਕਾ ਕਿਆ ਮੇਲੋ ॥

They weep for the sake of worldly affairs, and they do not wash off their own filth; the world is merely a dream.

Like the juggler, deceiving by his tricks, one is deluded by egotism, falsehood and illusion.

The Lord Himself reveals the Path; He Himself is the Doer of deeds.

Those who are imbued with the Naam, are protected by the Perfect Guru, O Nanak; they merge in celestial bliss. ||4||4||

Wadahans, First Mahalaa:

O Baba, whoever has come, will rise up and leave; this world is merely a false show.

One's true home is obtained by serving the True Lord; real Truth is obtained by being truthful.

By falsehood and greed, no place of rest is found, and no place in the world hereafter is obtained.

No one invites him to come in and sit down. He is like a crow in a deserted home.

Trapped by birth and death, he is separated from the Lord for such a long time; the whole world is wasting away.

Greed, worldly entanglements and Maya deceive the world. Death hovers over its head, and causes it to weep. ||1||

582

Come, O Baba, and Siblings of Destiny - let's join together; take me in your arms, and bless me with your prayers.

O Baba, union with the True Lord cannot be broken; bless me with your prayers for union with my Beloved.

Bless me with your prayers, that I may perform devotional worship service to my Lord; for those already united with Him, what is there to unite?

ਇਕਿ ਭੂਲੇ ਨਾਵਹੁ ਬੇਹਹੁ ਥਾਵਹੁ
ਗੁਰ ਸਬਦੀ ਸਚੁ ਖੋਲੇ ॥

ਜਮ ਮਾਰਗਿ ਨਹੀ ਜਾਣਾ ਸਬਦਿ
ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥

ਸਾਜਨ ਸੈਣ ਮਿਲਹੁ ਸੰਜੋਗੀ ਗੁਰ
ਮਿਲਿ ਖੋਲੇ ਫਾਸੇ ॥੨॥

ਬਾਬਾ ਨਾਂਗੜਾ ਆਇਆ ਜਗ ਮਹਿ
ਦੁਖੁ ਸੁਖੁ ਲੇਖੁ ਲਿਖਾਇਆ ॥

ਲਿਖਿਅੜਾ ਸਾਹਾ ਨਾ ਟਲੈ ਜੇਹੜਾ
ਪੁਰਬਿ ਕਮਾਇਆ ॥

ਬਹਿ ਸਾਚੈ ਲਿਖਿਆ ਅੰਮ੍ਰਿਤੁ
ਬਿਖਿਆ ਜਿਤੁ ਲਾਇਆ ਤਿਤੁ
ਲਾਗਾ ॥

ਕਾਮਣਿਆਰੀ ਕਾਮਣ ਪਾਏ ਬਹੁ
ਰੰਗੀ ਗਲਿ ਤਾਗਾ ॥

ਹੋਛੀ ਮਤਿ ਭਇਆ ਮਨੁ ਹੋਛਾ ਗੁੜੁ
ਸਾ ਮਖੀ ਖਾਇਆ ॥

ਨਾ ਮਰਜਾਦੁ ਆਇਆ ਕਲਿ ਭੀਤਰਿ
ਨਾਂਗੋ ਬੰਧਿ ਚਲਾਇਆ ॥੩॥

ਬਾਬਾ ਰੋਵਹੁ ਜੇ ਕਿਸੈ ਰੋਵਣਾ
ਜਾਨੀਅੜਾ ਬੰਧਿ ਪਠਾਇਆ ਹੈ ॥

ਲਿਖਿਅੜਾ ਲੇਖੁ ਨ ਮੇਟੀਐ ਦਰਿ
ਹਾਕਾਰੜਾ ਆਇਆ ਹੈ ॥

ਹਾਕਾਰਾ ਆਇਆ ਜਾ ਤਿਸੁ
ਭਾਇਆ ਰੁੰਨੇ ਰੋਵਣਹਾਰੇ ॥

ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ
ਅਤਿ ਪਿਆਰੇ ॥

ਭੈ ਰੋਵੈ ਗੁਣ ਸਾਰਿ ਸਮਾਲੇ ਕੇ ਮਰੈ
ਨ ਮੁਇਆ ਨਾਲੇ ॥

ਨਾਨਕ ਜੁਗਿ ਜੁਗਿ ਜਾਣ ਸਿਜਾਣਾ
ਰੋਵਹਿ ਸਚੁ ਸਮਾਲੇ ॥੪॥੫॥

Some have wandered away from the Name of the Lord,
and lost the Path. The Word of the Guru's Shabad is the
true game.

Do not go on Death's path; remain merged in the Word of
the Shabad, the true form throughout the ages.

Through good fortune, we meet such friends and
relatives, who meet with the Guru, and escape the noose
of Death. ||2||

O Baba, we come into the world naked, into pain and
pleasure, according to the record of our account.

The call of our pre-ordained destiny cannot be altered; it
follows from our past actions.

The True Lord sits and writes of ambrosial nectar, and
bitter poison; as the Lord attaches us, so are we attached.

The Charmer, Maya, has worked her charms, and the
multi-colored thread is around everyone's neck.

Through shallow intellect, the mind becomes shallow, and
one eats the fly, along with the sweets.

Contrary to custom, he comes into the Dark Age of Kali
Yuga naked, and naked he is bound down and sent away
again. ||3||

O Baba, weep and mourn if you must; the beloved soul is
bound and driven off.

The pre-ordained record of destiny cannot be erased; the
summons has come from the Lord's Court.

The messenger comes, when it pleases the Lord, and the
mourners begin to mourn.

Sons, brothers, nephews and very dear friends weep
and wail.

Let him weep, who weeps in the Fear of God, cherishing
the virtues of God. No one dies with the dead.

O Nanak, throughout the ages, they are known as wise,
who weep, remembering the True Lord. ||4||5||

ਵਡਹੰਸੁ ਮਹਲਾ ੩ ਮਹਲਾ ਤੀਜਾ

ੴ ਸਤਿਗੁਰ ਪ੍ਰਸਾਦਿ ॥

ਪ੍ਰਭੁ ਸਚਤਾ ਹਰਿ ਸਾਲਾਹੀਐ
ਕਾਰਜੁ ਸਭੁ ਕਿਛੁ ਕਰਣੈ ਜੋਗੁ ॥

ਸਾ ਧਨ ਰੰਡ ਨ ਕਬਹੂ ਬੈਸਈ ਨਾ
ਕਦੇ ਹੋਵੈ ਸੋਗੁ ॥

ਨਾ ਕਦੇ ਹੋਵੈ ਸੋਗੁ ਅਨਦਿਨੁ ਰਸ
ਭੋਗੁ ਸਾ ਧਨ ਮਹਲਿ ਸਮਾਣੀ ॥

ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ
ਬੋਲੇ ਅੰਮ੍ਰਿਤ ਬਾਣੀ ॥

ਗੁਣਵੰਤੀਆ ਗੁਣ ਸਾਰਹਿ ਅਪਣੇ
ਕੰਤ ਸਮਾਲਹਿ ਨਾ ਕਦੇ ਲਗੈ
ਵਿਜੋਗੋ ॥

ਸਚਤਾ ਪਿਰੁ ਸਾਲਾਹੀਐ ਸਭੁ ਕਿਛੁ
ਕਰਣੈ ਜੋਗੋ ॥੧॥

ਸਚਤਾ ਸਾਹਿਬੁ ਸਬਦਿ ਪਛਾਣੀਐ
ਆਪੇ ਲਏ ਮਿਲਾਏ ॥

ਸਾ ਧਨ ਪ੍ਰਿਅ ਕੈ ਰੰਗਿ ਰਤੀ
ਵਿਚਹੁ ਆਪੁ ਗਵਾਏ ॥

ਵਿਚਹੁ ਆਪੁ ਗਵਾਏ ਫਿਰਿ ਕਾਲੁ ਨ
ਖਾਏ ਗੁਰਮੁਖਿ ਏਕੋ ਜਾਤਾ ॥

ਕਾਮਣਿ ਇਛੁ ਪੁੰਨੀ ਅੰਤਰਿ ਭਿੰਨੀ
ਮਿਲਿਆ ਜਗਜੀਵਨੁ ਦਾਤਾ ॥

ਸਬਦ ਰੰਗਿ ਰਾਤੀ ਜੋਬਨਿ ਮਾਤੀ
ਪਿਰ ਕੈ ਅੰਕਿ ਸਮਾਏ ॥

ਸਚਤਾ ਸਾਹਿਬੁ ਸਬਦਿ ਪਛਾਣੀਐ
ਆਪੇ ਲਏ ਮਿਲਾਏ ॥੨॥

ਜਿਨੀ ਆਪਣਾ ਕੰਤੁ ਪਛਾਣਿਆ
ਹਉ ਤਿਨ ਪੂਛਉ ਸੰਤਾ ਜਾਏ ॥

Wadahans, Third Mahalaa:

One Universal Creator God.

By The Grace Of The True Guru:

Praise God, the True Lord; He is all-powerful to do all things.

The soul-bride shall never be a widow, and she shall never have to endure suffering.

She shall never suffer - night and day, she enjoys pleasures; that soul-bride merges in the Mansion of her Lord's Presence.

She knows her Beloved, the Architect of karma, and she speaks words of ambrosial sweetness.

The virtuous soul-brides dwell on the Lord's virtues; they keep their Husband Lord in their remembrance, and so they never suffer separation from Him.

So praise your True Husband Lord, who is all-powerful to do all things. ||1||

The True Lord and Master is realized through the Word of His Shabad; He blends all with Himself.

That soul-bride is imbued with the Love of her Husband Lord, who banishes her self-conceit from within.

Eradicating her ego from within herself, death shall not consume her again; as Gurmukh, she knows the One Lord God.

The desire of the soul-bride is fulfilled; deep within herself, she is drenched in His Love. She meets the Great Giver, the Life of the World.

Imbued with love for the Shabad, she is like a youth intoxicated; she merges into the very being of her Husband Lord.

The True Lord Master is realized through the Word of His Shabad. He blends all with Himself. ||2||

Those who have realized their Husband Lord - I go and ask those Saints about Him.

ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ
ਮਿਲੈ ਸਹਜਿ ਸੁਭਾਏ ॥

ਪਿਰੁ ਸਚਾ ਮਿਲੈ ਆਏ ਸਾਚੁ ਕਮਾਏ
ਸਾਚਿ ਸਬਦਿ ਧਨ ਰਾਤੀ ॥

ਕਦੇ ਨ ਰਾਂਡ ਸਦਾ ਸੋਹਾਗਣਿ
ਅੰਤਰਿ ਸਹਜ ਸਮਾਧੀ ॥

ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ
ਰੰਗੁ ਮਾਣੇ ਸਹਜਿ ਸੁਭਾਏ ॥

ਜਿਨੀ ਆਪਣਾ ਕੰਤੁ ਪਛਾਣਿਆ
ਹਉ ਤਿਨ ਪੁਛਉ ਸੰਤਾ ਜਾਏ ॥੩॥

ਪਿਰਹੁ ਵਿਛੁੰਨੀਆ ਭੀ ਮਿਲਹ ਜੇ
ਸਤਿਗੁਰ ਲਾਗਹ ਸਾਚੇ ਪਾਏ ॥

ਸਤਿਗੁਰੁ ਸਦਾ ਦਇਆਲੁ ਹੈ
ਅਵਗੁਣ ਸਬਦਿ ਜਲਾਏ ॥

ਅਉਗੁਣ ਸਬਦਿ ਜਲਾਏ ਦੂਜਾ ਭਾਉ
ਗਵਾਏ ਸਚੇ ਹੀ ਸਚਿ ਰਾਤੀ ॥

ਸਚੈ ਸਬਦਿ ਸਦਾ ਸੁਖੁ ਪਾਇਆ
ਹਉਮੈ ਗਈ ਭਰਾਤੀ ॥

ਪਿਰੁ ਨਿਰਮਾਇਲੁ ਸਦਾ ਸੁਖਦਾਤਾ
ਨਾਨਕ ਸਬਦਿ ਮਿਲਾਏ ॥

ਪਿਰਹੁ ਵਿਛੁੰਨੀਆ ਭੀ ਮਿਲਹ
ਜੇ ਸਤਿਗੁਰ ਲਾਗਹ ਸਾਚੇ
ਪਾਏ ॥੪॥੧॥

ਵਡਹੰਸੁ ਮਹਲਾ ੩ ॥

ਸੁਣਿਅਹੁ ਕੰਤ ਮਹੇਲੀਹੋ ਪਿਰੁ
ਸੇਵਿਹੁ ਸਬਦਿ ਵੀਚਾਰਿ ॥

ਅਵਗਣਵੰਤੀ ਪਿਰੁ ਨ ਜਾਣਈ ਮੁਠੀ
ਰੋਵੈ ਕੰਤ ਵਿਸਾਰਿ ॥

Renouncing ego, I serve them; thus I meet my True
Husband Lord, with intuitive ease.

The True Husband Lord comes to meet the soul-bride
who practices Truth, and is imbued with the True Word
of the Shabad.

She shall never become a widow; she shall always be
a happy bride. Deep within herself, she dwells in the
celestial bliss of Samaadhi.

Her Husband Lord is fully pervading everywhere;
beholding Him ever-present, she enjoys His Love, with
intuitive ease.

Those who have realized their Husband Lord - I go and
ask those Saints about Him. ||3||

The separated ones also meet with their Husband Lord, if
they fall at the Feet of the True Guru.

The True Guru is forever merciful; through the Word of
His Shabad, demerits are burnt away.

Burning away her demerits through the Shabad, the soul-
bride eradicates her love of duality, and remains absorbed
in the True, True Lord.

Through the True Shabad, everlasting peace is obtained,
and egotism and doubt are dispelled.

The Immaculate Husband Lord is forever the Giver of peace;
O Nanak, through the Word of His Shabad, He is met.

The separated ones also meet with their Husband Lord, if
they fall at the feet of the True Guru. ||4||1||

Wadahans, Third Mahalaa:

Listen, O brides of the Lord: serve your Beloved Husband
Lord, and contemplate the Word of His Shabad.

The worthless bride does not know her Husband Lord -
she is deluded; forgetting her Husband Lord, she weeps
and wails.

ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ
ਨਾ ਪਿਰੁ ਮਰੈ ਨ ਜਾਏ ॥

She weeps, thinking of her Husband Lord, and she cherishes His virtues; her Husband Lord does not die, and does not leave.

ਗੁਰਮੁਖਿ ਜਾਤਾ ਸਬਦਿ ਪਛਾਤਾ
ਸਾਚੈ ਪ੍ਰੇਮਿ ਸਮਾਏ ॥

As Gurmukh, she knows the Lord; through the Word of His Shabad, He is realized; through True Love, she merges with Him.

ਜਿਨਿ ਅਪਣਾ ਪਿਰੁ ਨਹੀ ਜਾਤਾ
ਕਰਮ ਬਿਧਾਤਾ ਕੂੜਿ ਮੁਠੀ
ਕੂੜਿਆਰੇ ॥

She who does not know her Husband Lord, the Architect of karma, is deluded by falsehood - she herself is false.

ਸੁਣਿਅਹੁ ਕੰਤ ਮਹੇਲੀਹੇ ਪਿਰੁ
ਸੇਵਿਹੁ ਸਬਦਿ ਵੀਚਾਰੇ ॥੧॥

Listen, O brides of the Lord: serve your Beloved Husband Lord, and contemplate the Word of His Shabad. ||1||

ਸਭੁ ਜਗੁ ਆਪਿ ਉਪਾਇਓਨੁ
ਆਵਣੁ ਜਾਣੁ ਸੰਸਾਰਾ ॥

He Himself created the whole world; the world comes and goes.

ਮਾਇਆ ਮੋਹੁ ਖੁਆਇਅਨੁ ਮਰਿ
ਜੰਮੈ ਵਾਰੋ ਵਾਰਾ ॥

The love of Maya has ruined the world; people die, to be re-born, over and over again.

ਮਰਿ ਜੰਮੈ ਵਾਰੋ ਵਾਰਾ ਵਧਹਿ
ਬਿਕਾਰਾ ਗਿਆਨ ਵਿਹੂਣੀ ਮੁਠੀ ॥

People die to be re-born, over and over again, while their sins increase; without spiritual wisdom, they are deluded.

ਬਿਨੁ ਸਬਦੈ ਪਿਰੁ ਨ ਪਾਇਓ ਜਨਮੁ
ਗਵਾਇਓ ਰੋਵੈ ਅਵਗੁਣਿਆਰੀ
ਝੂਠੀ ॥

Without the Word of the Shabad, the Husband Lord is not found; the worthless, false bride wastes her life away, weeping and wailing.

ਪਿਰੁ ਜਗਜੀਵਨੁ ਕਿਸ ਨੋ ਰੋਈਐ
ਰੋਵੈ ਕੰਤੁ ਵਿਸਾਰੇ ॥

He is my Beloved Husband Lord, the Life of the World - for whom should I weep? They alone weep, who forget their Husband Lord.

ਸਭੁ ਜਗੁ ਆਪਿ ਉਪਾਇਓਨੁ
ਆਵਣੁ ਜਾਣੁ ਸੰਸਾਰੇ ॥੨॥

He Himself created the whole world; the world comes and goes. ||2||

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ
ਓਹੁ ਮਰੈ ਨ ਜਾਏ ॥

That Husband Lord is True, forever True; He does not die, and He does not leave.

ਭੁਲੀ ਫਿਰੈ ਧਨ ਇਆਣੀਆ ਰੰਡ
ਬੈਠੀ ਦੂਜੈ ਭਾਏ ॥

The ignorant soul-bride wanders in delusion; in the love of duality, she sits like a widow.

ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ
ਦੁਖੁ ਪਾਏ ਆਵ ਘਟੈ ਤਨੁ ਛੀਜੈ ॥

She sits like a widow, in the love of duality; through emotional attachment to Maya, she suffers in pain. She is growing old, and her body is withering away.

ਜੋ ਕਿਛੁ ਆਇਆ ਸਭੁ ਕਿਛੁ ਜਾਸੀ
ਦੁਖੁ ਲਾਗਾ ਭਾਇ ਦੂਜੈ ॥

Whatever has come, all that shall pass away; through the love of duality, they suffer in pain.

ਜਮਕਾਲੁ ਨ ਸੁਝੈ ਮਾਇਆ ਜਗੁ
ਲੂਝੈ ਲਬਿ ਲੋਭਿ ਚਿਤੁ ਲਾਏ ॥
ਸੋ ਪਿਰੁ ਸਾਚਾ ਸਦ ਹੀ ਸਾਚਾ ਨਾ
ਓਹੁ ਮਰੈ ਨ ਜਾਏ ॥੩॥

ਇਕਿ ਰੋਵਹਿ ਪਿਰਹਿ ਵਿਛੁੰਨੀਆ
ਅੰਧੀ ਨਾ ਜਾਣੈ ਪਿਰੁ ਨਾਲੇ ॥

ਗੁਰੁ ਪਰਸਾਦੀ ਸਾਚਾ ਪਿਰੁ ਮਿਲੈ
ਅੰਤਰਿ ਸਦਾ ਸਮਾਲੇ ॥

ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ
ਮਨਮੁਖਿ ਜਾਤਾ ਦੂਰੇ ॥

ਇਹੁ ਤਨੁ ਰੁਲੈ ਰੁਲਾਇਆ ਕਾਮਿ
ਨ ਆਇਆ ਜਿਨਿ ਖਸਮੁ ਨ ਜਾਤਾ
ਹਦੂਰੇ ॥

ਨਾਨਕ ਸਾ ਧਨ ਮਿਲੈ ਮਿਲਾਈ
ਪਿਰੁ ਅੰਤਰਿ ਸਦਾ ਸਮਾਲੇ ॥

ਇਕਿ ਰੋਵਹਿ ਪਿਰਹਿ ਵਿਛੁੰਨੀਆ
ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

੫੮੪

ਵਡਹੰਸੁ ਮਃ ੩ ॥

ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ
ਸਚੜਾ ਹੈ ਸਦਾ ਨਾਲੇ ॥

ਜਿਨੀ ਚਲਣੁ ਸਹੀ ਜਾਣਿਆ
ਸਤਿਗੁਰੁ ਸੇਵਹਿ ਨਾਮੁ ਸਮਾਲੇ ॥

ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ
ਸਤਿਗੁਰੁ ਸੇਵਿ ਸੁਖੁ ਪਾਇਆ ॥

ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ
ਫਿਰਿ ਆਵਣ ਜਾਣੁ ਨ ਹੋਇਆ ॥

ਸਚਾ ਸਾਹਿਬੁ ਸਚੀ ਨਾਈ ਵੇਖੈ
ਨਦਰਿ ਨਿਹਾਲੇ ॥

They do not see the Messenger of Death; they long for
Maya, and their consciousness is attached to greed.

That Husband Lord is True, forever True; He does not die,
and He does not leave. ||3||

Some weep and wail, separated from their Husband Lord;
the blind ones do not know that their Husband is with them.

By Guru's Grace, they may meet with their True Husband,
and cherish Him always deep within.

She cherishes her Husband deep within herself - He is
always with her; the self-willed manmukhs think that He
is far away.

This body rolls in the dust, and is totally useless; it does
not realize the Presence of the Lord and Master.

O Nanak, that soul-bride is united in Union; she cherishes
her Beloved Husband forever, deep within herself.

Some weep and wail, separated from their Husband Lord;
the blind ones do not know that their Husband is with
them. ||4||2||

584

Wadahans, Third Mahalaa:

Those who are separated from their Beloved Husband
Lord weep and wail, but my True Husband Lord is always
with me.

Those who know that they must depart, serve the True
Guru, and dwell upon the Naam, the Name of the Lord.

They dwell constantly upon the Naam, and the True Guru is
with them; they serve the True Guru, and so obtain peace.

Through the Shabad, they kill death, and enshrine the True
Lord within their hearts; they shall not have to come and
go again.

True is the Lord and Master, and True is His Name;
bestowing His Gracious Glance, one is enraptured.

ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ
ਸਚੜਾ ਹੈ ਸਦਾ ਨਾਲੇ ॥੧॥

Those who are separated from their Beloved Husband Lord weep and wail, but my True Husband Lord is always with me. ||1||

ਪ੍ਰਭੁ ਮੇਰਾ ਸਾਹਿਬੁ ਸਭ ਦੂ ਉਚਾ ਹੈ
ਕਿਵ ਮਿਲਾਂ ਪ੍ਰੀਤਮ ਪਿਆਰੈ ॥

God, my Lord and Master, is the highest of all; how can I meet my Dear Beloved?

ਸਤਿਗੁਰਿ ਮੇਲੀ ਤਾਂ ਸਹਜਿ ਮਿਲੀ
ਪਿਰੁ ਰਾਖਿਆ ਉਰ ਧਾਰੇ ॥

When the True Guru united me, then I was naturally united with my Husband Lord, and now, I keep Him clasped to my heart.

ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ
ਸਤਿਗੁਰ ਤੇ ਪਿਰੁ ਦਿਸੈ ॥

I constantly, lovingly cherish my Beloved within my heart; through the True Guru, I see my Beloved.

ਮਾਇਆ ਮੋਹ ਕਾ ਕਚਾ ਚੋਲਾ ਤਿਤੁ
ਪੈਧੈ ਪਗੁ ਖਿਸੈ ॥

The cloak of Maya's love is false; wearing it, one slips and loses his footing.

ਪਿਰ ਰੰਗਿ ਰਾਤਾ ਸੋ ਸਚਾ ਚੋਲਾ
ਤਿਤੁ ਪੈਧੈ ਤਿਖਾ ਨਿਵਾਰੇ ॥

That cloak is true, which is dyed in the color of the Love of my Beloved; wearing it, my inner thirst is quenched.

ਪ੍ਰਭੁ ਮੇਰਾ ਸਾਹਿਬੁ ਸਭ ਦੂ ਉਚਾ ਹੈ
ਕਿਉ ਮਿਲਾ ਪ੍ਰੀਤਮ ਪਿਆਰੈ ॥੨॥

God, my Lord and Master, is the highest of all; how can I meet my Dear Beloved? ||2||

ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ
ਅਵਗਣਿਆਰੇ ॥

I have realized my True Lord God, while the other worthless ones have gone astray.

ਮੈ ਸਦਾ ਰਾਵੇ ਪਿਰੁ ਆਪਣਾ ਸਚੜੈ
ਸਬਦਿ ਵੀਚਾਰੇ ॥

I dwell constantly upon my Beloved Husband Lord, and reflect upon the True Word of the Shabad.

ਸਚੈ ਸਬਦਿ ਵੀਚਾਰੇ ਰੰਗਿ ਰਾਤੀ
ਨਾਰੇ ਮਿਲਿ ਸਤਿਗੁਰ ਪ੍ਰੀਤਮੁ
ਪਾਇਆ ॥

The bride reflects upon the True Shabad, and is imbued with His Love; she meets with the True Guru, and finds her Beloved.

ਅੰਤਰਿ ਰੰਗਿ ਰਾਤੀ ਸਹਜੇ ਮਾਤੀ
ਗਇਆ ਦੁਸਮਨੁ ਦੂਖੁ ਸਬਾਇਆ ॥

Deep within, she is imbued with His Love, and intoxicated with delight; her enemies and sufferings are all taken away.

ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ
ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥

Surrender body and soul to your Guru, and then you shall become happy; your thirst and pain shall be taken away.

ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ
ਅਵਗਣਿਆਰੇ ॥੩॥

I have realized my True Lord God, while the other worthless ones have gone astray. ||3||

ਸਚੜੈ ਆਪਿ ਜਗਤੁ ਉਪਾਇਆ
ਗੁਰ ਬਿਨੁ ਘੋਰ ਅੰਧਾਰੇ ॥

The True Lord Himself created the world; without the Guru, there is only pitch darkness.

ਆਪਿ ਮਿਲਾਏ ਆਪਿ ਮਿਲੈ ਆਪੇ
ਦੇਇ ਪਿਆਰੇ ॥

He Himself unites, and causes us to unite with Him; He Himself blesses us with His Love.

ਆਪੇ ਦੇਇ ਪਿਆਰੇ ਸਹਜਿ ਵਾਪਾਰੇ
ਗੁਰਮੁਖਿ ਜਨਮੁ ਸਵਾਰੇ ॥

ਧਨੁ ਜਗ ਮਹਿ ਆਇਆ ਆਪੁ
ਗਵਾਇਆ ਦਰਿ ਸਾਚੈ ਸਚਿਆਰੇ ॥

ਗਿਆਨਿ ਰਤਨਿ ਘਟਿ ਚਾਨਣੁ
ਹੋਆ ਨਾਨਕ ਨਾਮ ਪਿਆਰੇ ॥

ਸਚੜੈ ਆਪਿ ਜਗਤੁ ਉਪਾਇਆ
ਗੁਰ ਬਿਨੁ ਘੋਰ ਅੰਧਾਰੇ ॥੪॥੩॥

ਵਡਹੰਸੁ ਮਹਲਾ ੩ ॥

ਇਹੁ ਸਰੀਰੁ ਜਜਰੀ ਹੈ ਇਸ ਨੇ
ਜਰੁ ਪਹੁਚੈ ਆਏ ॥

ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ
ਆਵੈ ਜਾਏ ॥

ਹੋਰਿ ਮਰਿ ਜੰਮਹਿ ਆਵਹਿ ਜਾਵਹਿ
ਅੰਤਿ ਗਏ ਪਛੁਤਾਵਹਿ ਬਿਨੁ ਨਾਵੈ
ਸੁਖੁ ਨ ਹੋਈ ॥

ਐਥੈ ਕਮਾਵੈ ਸੇ ਫਲੁ ਪਾਵੈ ਮਨਮੁਖਿ
ਹੈ ਪਤਿ ਖੋਈ ॥

ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ
ਨਾ ਤਿਥੈ ਭੈਣ ਨ ਭਾਈ ॥

ਇਹੁ ਸਰੀਰੁ ਜਜਰੀ ਹੈ ਇਸ ਨੇ
ਜਰੁ ਪਹੁਚੈ ਆਈ ॥੧॥

ਕਾਇਆ ਕੰਚਨੁ ਤਾਂ ਥੀਐ ਜਾਂ
ਸਤਿਗੁਰੁ ਲਏ ਮਿਲਾਏ ॥

੫੮੫

ਭ੍ਰਮੁ ਮਾਇਆ ਵਿਚਹੁ ਕਟੀਐ
ਸਚੜੈ ਨਾਮਿ ਸਮਾਏ ॥

ਸਚੈ ਨਾਮਿ ਸਮਾਏ ਹਰਿ ਗੁਣ ਗਾਏ
ਮਿਲਿ ਪ੍ਰੀਤਮ ਸੁਖੁ ਪਾਏ ॥

He Himself blesses us with His Love, and deals in celestial peace; the life of the Gurmukh is reformed.

Blessed is his coming into the world; he banishes his self-conceit, and is acclaimed as true in the Court of the True Lord.

The light of the jewel of spiritual wisdom shines within his heart, O Nanak, and he loves the Naam, the Name of the Lord.

The True Lord Himself created the world; without the Guru, there is only pitch darkness. ||4||3||

Wadahans, Third Mahalaa:

This body is frail; old age is overtaking it.

Those who are protected by the Guru are saved, while others die, to be reincarnated; they continue coming and going.

Others die, to be reincarnated; they continue coming and going, and in the end, they depart regretfully. Without the Name, there is no peace.

As one acts here, so does he obtain his rewards; the self-willed manmukh loses his honor.

In the City of Death, there is pitch darkness, and huge clouds of dust; neither sister nor brother is there.

This body is frail; old age is overtaking it. ||1||

The body becomes like gold, when the True Guru unites one with Himself.

585

Doubt and Maya have been removed from within me, and I am merged in the Naam, the True Name of the Lord.

Merged in the True Name of the Lord, I sing the Glorious Praises of the Lord; meeting my Beloved, I have found peace.

ਸਦਾ ਅਨੰਦਿ ਰਹੈ ਦਿਨੁ ਰਾਤੀ
ਵਿਚਹੁ ਹੰਉਮੈ ਜਾਏ ॥

I am in constant bliss, day and night; egotism has been dispelled from within me.

ਜਿਨੀ ਪੁਰਖੀ ਹਰਿ ਨਾਮਿ ਚਿਤੁ
ਲਾਇਆ ਤਿਨ ਕੈ ਹੰਉ ਲਾਗਉ ਪਾਏ ॥

I fall at the feet of those who enshrine the Naam within their consciousness.

ਕਾਂਇਆ ਕੰਚਨੁ ਤਾਂ ਥੀਐ ਜਾ
ਸਤਿਗੁਰੁ ਲਏ ਮਿਲਾਏ ॥੨॥

The body becomes like gold, when the True Guru unites one with Himself. ||2||

ਸੋ ਸਚਾ ਸਚੁ ਸਲਾਹੀਐ ਜੇ
ਸਤਿਗੁਰੁ ਦੇਇ ਬੁਝਾਏ ॥

We truly praise the True Lord, when the True Guru imparts understanding.

ਬਿਨੁ ਸਤਿਗੁਰੁ ਭਰਮਿ ਭੁਲਾਣੀਆ
ਕਿਆ ਮੁਹੁ ਦੇਸਨਿ ਆਗੈ ਜਾਏ ॥

Without the True Guru, they are deluded by doubt; going to the world hereafter, what face will they display?

ਕਿਆ ਦੇਨਿ ਮੁਹੁ ਜਾਏ ਅਵਗੁਣਿ
ਪਛੁਤਾਏ ਦੁਖੇ ਦੁਖੁ ਕਮਾਏ ॥

What face will they show, when they go there? They will regret and repent for their sins; their actions will bring them only pain and suffering.

ਨਾਮਿ ਰਤੀਆ ਸੇ ਰੰਗਿ ਚਲੂਲਾ
ਪਿਰ ਕੈ ਅੰਕਿ ਸਮਾਏ ॥

Those who are imbued with the Naam are dyed in the deep crimson color of the Lord's Love; they merge into the Being of their Husband Lord.

ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ
ਆਗੈ ਕਹੀਐ ਜਾਏ ॥

I can conceive of no other as great as the Lord; unto whom should I go and speak?

ਸੋ ਸਚਾ ਸਚੁ ਸਲਾਹੀਐ ਜੇ
ਸਤਿਗੁਰੁ ਦੇਇ ਬੁਝਾਏ ॥੩॥

We truly praise the True Lord, when the True Guru imparts understanding. ||3||

ਜਿਨੀ ਸਚੜਾ ਸਚੁ ਸਲਾਹਿਆ ਹੰਉ
ਤਿਨ ਲਾਗਉ ਪਾਏ ॥

I fall at the feet of those who praise the Truest of the True.

ਸੇ ਜਨ ਸਚੇ ਨਿਰਮਲੇ ਤਿਨ
ਮਿਲਿਆ ਮਲੁ ਸਭ ਜਾਏ ॥

Those humble beings are true, and immaculately pure; meeting them, all filth is washed off.

ਤਿਨ ਮਿਲਿਆ ਮਲੁ ਸਭ ਜਾਏ ਸਚੈ
ਸਰਿ ਨਾਏ ਸਚੈ ਸਹਜਿ ਸੁਭਾਏ ॥

Meeting them, all filth is washed off; bathing in the Pool of Truth, one becomes truthful, with intuitive ease.

ਨਾਮੁ ਨਿਰੰਜਨੁ ਅਗਮੁ ਅਗੋਚਰੁ
ਸਤਿਗੁਰਿ ਦੀਆ ਬੁਝਾਏ ॥

The True Guru has given me the realization of the Naam, the Immaculate Name of the Lord, the unfathomable, the imperceptible.

ਅਨਦਿਨੁ ਭਗਤਿ ਕਰਹਿ ਰੰਗਿ ਰਾਤੇ
ਨਾਨਕ ਸਚਿ ਸਮਾਏ ॥

Those who perform devotional worship to the Lord night and day, are imbued with His Love; O Nanak, they are absorbed in the True Lord.

ਜਿਨੀ ਸਚੜਾ ਸਚੁ ਧਿਆਇਆ ਹੰਉ
ਤਿਨ ਕੈ ਲਾਗਉ ਪਾਏ ॥੪॥੪॥

I fall at the feet of those who meditate on the Truest of the True. ||4||4||

ਵਡਹੰਸ ਕੀ ਵਾਰ ਮਹਲਾ ੪ ਲਲਾਂ
ਬਹਲੀਮਾ ਕੀ ਧੁਨਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੩ ॥

ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ
ਉਰਿ ਧਾਰਿ ॥

ਸਚੁ ਸੰਗ੍ਰਹਿ ਸਦ ਸਚਿ ਰਹਿ
ਸਚੈ ਨਾਮਿ ਪਿਆਰਿ ॥

ਸਦਾ ਨਿਰਮਲ ਮੈਲੁ ਨ ਲਗਈ
ਨਦਰਿ ਕੀਤੀ ਕਰਤਾਰਿ ॥

ਨਾਨਕ ਹਉ ਤਿਨ ਕੈ ਬਲਿਹਾਰਣੈ ਜੋ
ਅਨਦਿਨੁ ਜਪਹਿ ਮੁਰਾਰਿ ॥੧॥

ਮਃ ੩ ॥

ਮੈ ਜਾਨਿਆ ਵਡ ਹੰਸੁ ਹੈ ਤਾ ਮੈ
ਕੀਆ ਸੰਗੁ ॥

ਜੇ ਜਾਣਾ ਬਗੁ ਬਪੁੜਾ ਤ ਜਨਮਿ ਨ
ਦੇਦੀ ਅੰਗੁ ॥੨॥

ਮਃ ੩ ॥

ਹੰਸਾ ਵੇਖਿ ਤਰੰਦਿਆ ਬਗਾਂ ਭਿ
ਆਯਾ ਚਾਉ ॥

ਫੁਬਿ ਮੁਏ ਬਗ ਬਪੁੜੇ ਸਿਰੁ ਤਲਿ
ਉਪਰਿ ਪਾਉ ॥੩॥

ਪਉੜੀ ॥

ਤੂੰ ਆਪੇ ਹੀ ਆਪਿ ਆਪਿ ਹੈ
ਆਪਿ ਕਾਰਣੁ ਕੀਆ ॥

ਤੂੰ ਆਪੇ ਆਪਿ ਨਿਰੰਕਾਰੁ ਹੈ ਕੋ
ਅਵਰੁ ਨ ਬੀਆ ॥

ਤੂੰ ਕਰਣ ਕਾਰਣ ਸਮਰਥੁ ਹੈ ਤੂੰ
ਕਰਹਿ ਸੁ ਥੀਆ ॥

Vaar Of Wadahans, Fourth Mahalaa:
To Be Sung In The Tune Of Lalaa-Behleemaa:

One Universal Creator God.

By The Grace Of The True Guru:

Shalok, Third Mahalaa:

The great swans are imbued with the Word of the Shabad;
they enshrine the True Name within their hearts.

They gather Truth, remain always in Truth, and love the
True Name.

They are always pure and immaculate - filth does not
touch them; they are blessed with the Grace of the
Creator Lord.

O Nanak, I am a sacrifice to those who, night and day,
meditate on the Lord. ||1||

Third Mahalaa:

I thought that he was a great swan, so I associated
with him.

If I had known that he was only a wretched heron from
birth, I would not have touched him. ||2||

Third Mahalaa:

Seeing the swans swimming, the herons became envious.

But the poor herons drowned and died, and floated with
their heads down, and their feet above. ||3||

Pauree:

You Yourself are Yourself, all by Yourself; You Yourself
created the creation.

You Yourself are Yourself the Formless Lord; there is no
other than You.

You are the all-powerful Cause of causes; what You do,
comes to be.

ਤੂੰ ਅਣਮੰਗਿਆ ਦਾਨੁ ਦੇਵਣਾ
ਸਭਨਾਹਾ ਜੀਆ ॥

ਸਭਿ ਆਖਹੁ ਸਤਿਗੁਰੁ ਵਾਹੁ ਵਾਹੁ
ਜਿਨਿ ਦਾਨੁ ਹਰਿ ਨਾਮੁ ਮੁਖਿ
ਦੀਆ ॥੧॥

੫੮੬

ਸਲੋਕੁ ਮਃ ੩ ॥

ਭੈ ਵਿਚਿ ਸਭੁ ਆਕਾਰੁ ਹੈ ਨਿਰਭਉ
ਹਰਿ ਜੀਉ ਸੋਇ ॥

ਸਤਿਗੁਰਿ ਸੇਵਿਐ ਹਰਿ ਮਨਿ ਵਸੈ
ਤਿਥੈ ਭਉ ਕਦੇ ਨ ਹੋਇ ॥

ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ
ਪੋਹਿ ਨ ਸਕੈ ਕੋਇ ॥

ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ
ਭਾਵੈ ਸੁ ਹੋਇ ॥

ਨਾਨਕ ਆਪੇ ਹੀ ਪਤਿ ਰਖਸੀ
ਕਾਰਜ ਸਵਾਰੇ ਸੋਇ ॥੧॥

ਮਃ ੩ ॥

ਇਕਿ ਸਜਣ ਚਲੇ ਇਕਿ ਚਲਿ ਗਏ
ਰਹਦੇ ਭੀ ਫੁਨਿ ਜਾਹਿ ॥

ਜਿਨੀ ਸਤਿਗੁਰੁ ਨ ਸੇਵਿਓ ਸੇ
ਆਇ ਗਏ ਪਛੁਤਾਹਿ ॥

ਨਾਨਕ ਸਚਿ ਰਤੇ ਸੇ ਨ ਵਿਛੁੜਹਿ
ਸਤਿਗੁਰੁ ਸੇਵਿ ਸਮਾਹਿ ॥੨॥

ਪਉੜੀ ॥

ਤਿਸੁ ਮਿਲੀਐ ਸਤਿਗੁਰ ਸਜਣੈ
ਜਿਸੁ ਅੰਤਰਿ ਹਰਿ ਗੁਣਕਾਰੀ ॥

ਤਿਸੁ ਮਿਲੀਐ ਸਤਿਗੁਰ ਪ੍ਰੀਤਮੈ
ਜਿਨਿ ਹੰਉਮੈ ਵਿਚਹੁ ਮਾਰੀ ॥

You give gifts to all beings, without their asking.

Everyone proclaims, "Waaho! Waaho! Blessed, blessed is the True Guru, who has given the supreme gift of the Name of the Lord." ||1||

586

Shalok, Third Mahalaa:

The entire universe is in fear; only the Dear Lord is fearless.

Serving the True Guru, the Lord comes to dwell in the mind, and then, fear cannot stay there.

Enemies and pain cannot come close, and no one can touch him.

The Gurmukh reflects upon the Lord in his mind; whatever pleases the Lord - that alone comes to pass.

O Nanak, He Himself preserves one's honor; He alone resolves our affairs. ||1||

Third Mahalaa:

Some friends are leaving, some have already left, and those remaining will eventually leave.

Those who do not serve the True Guru, come and go regretting.

O Nanak, those who are attuned to Truth are not separated; serving the True Guru, they merge into the Lord. ||2||

Pauree:

Meet with that True Guru, the True Friend, within whose mind the Lord, the virtuous One, abides.

Meet with that Beloved True Guru, who has subdued ego from within himself.

ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ
ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ
ਸਵਾਰੀ ॥

ਨਿਤ ਜਪਿਅਹੁ ਸੰਤਹੁ ਰਾਮ ਨਾਮੁ
ਭਉਜਲ ਬਿਖੁ ਤਾਰੀ ॥

ਗੁਰਿ ਪੂਰੈ ਹਰਿ ਉਪਦੇਸਿਆ ਗੁਰ
ਵਿਟੜਿਅਹੁ ਹੰਉ ਸਦ ਵਾਰੀ ॥੨॥

ਸਲੋਕੁ ਮਃ ੩ ॥

ਸਤਿਗੁਰ ਕੀ ਸੇਵਾ ਚਾਕਰੀ ਸੁਖੀ
ਹੂੰ ਸੁਖ ਸਾਰੁ ॥

ਐਥੈ ਮਿਲਨਿ ਵਡਿਆਈਆ
ਦਰਗਹ ਮੋਖ ਦੁਆਰੁ ॥

ਸਚੀ ਕਾਰ ਕਮਾਵਣੀ ਸਚੁ ਪੈਨਣੁ
ਸਚੁ ਨਾਮੁ ਅਧਾਰੁ ॥

ਸਚੀ ਸੰਗਤਿ ਸਚਿ ਮਿਲੈ ਸਚੈ ਨਾਇ
ਪਿਆਰੁ ॥

ਸਚੈ ਸਬਦਿ ਹਰਖੁ ਸਦਾ ਦਰਿ ਸਚੈ
ਸਚਿਆਰੁ ॥

ਨਾਨਕ ਸਤਿਗੁਰ ਕੀ ਸੇਵਾ ਸੋ ਕਰੈ
ਜਿਸ ਨੋ ਨਦਰਿ ਕਰੈ ਕਰਤਾਰੁ ॥੧॥

ਮਃ ੩ ॥

ਹੋਰ ਵਿਡਾਣੀ ਚਾਕਰੀ ਪ੍ਰਿਗੁ ਜੀਵਣੁ
ਪ੍ਰਿਗੁ ਵਾਸੁ ॥

ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ
ਖਟਣਾ ਬਿਖੁ ਰਾਸਿ ॥

ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ
ਮੁਖਿ ਗਿਰਾਸ ॥

ਐਥੈ ਦੁਖੇ ਦੁਖੁ ਕਮਾਵਣਾ ਮੁਇਆ
ਨਰਕਿ ਨਿਵਾਸੁ ॥

ਮਨਮੁਖ ਮੁਹਿ ਮੈਲੈ ਸਬਦੁ ਨ
ਜਾਣਨੀ ਕਾਮ ਕਰੋਧਿ ਵਿਵਾਸੁ ॥

Blessed, blessed is the Perfect True Guru, who has given
the Lord's Teachings to reform the whole world.

O Saints, meditate constantly on the Lord's Name, and
cross over the terrifying, poisonous world-ocean.

The Perfect Guru has taught me about the Lord; I am
forever a sacrifice to the Guru. ||2||

Shalok, Third Mahalaa:

Service to, and obedience to the True Guru, is the essence
of comfort and peace.

Doing so, one obtains honor here, and the door of salvation
in the Court of the Lord.

In this way, perform the tasks of Truth, wear Truth, and
take the Support of the True Name.

Associating with Truth, obtain Truth, and love the
True Name.

Through the True Word of the Shabad, be always happy,
and you shall be acclaimed as True in the True Court.

O Nanak, he alone serves the True Guru, whom the
Creator has blessed with His Glance of Grace. ||1||

Third Mahalaa:

Cursed is the life, and cursed is the dwelling, of those who
serve another.

Abandoning the Ambrosial Nectar, they turn to poison;
they earn poison, and poison is their only wealth.

Poison is their food, and poison is their dress; they fill their
mouths with morsels of poison.

In this world, they earn only pain and suffering, and dying,
they go to abide in hell.

The self-willed manmukhs have filthy faces; they do not
know the Word of the Shabad; in sexual desire and anger
they waste away.

ਸਤਿਗੁਰ ਕਾ ਭਉ ਛੋਡਿਆ ਮਨਹਠਿ
ਕੰਮੁ ਨ ਆਵੈ ਰਾਸਿ ॥

ਜਮ ਪੁਰਿ ਬਧੇ ਮਾਰੀਅਹਿ ਕੇ ਨ
ਸੁਣੇ ਅਰਦਾਸਿ ॥

ਨਾਨਕ ਪੂਰਬਿ ਲਿਖਿਆ ਕਮਾਵਣਾ
ਗੁਰਮੁਖਿ ਨਾਮਿ ਨਿਵਾਸੁ ॥੨॥

ਪਉੜੀ ॥

ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ
ਹਰਿ ਹਰਿ ਨਾਮੁ ਦ੍ਰਿੜਾਇਆ ॥

ਸੋ ਸਤਿਗੁਰੁ ਪੂਜਹੁ ਦਿਨਸੁ
ਰਾਤਿ ਜਿਨਿ ਜਗੰਨਾਥੁ ਜਗਦੀਸੁ
ਜਪਾਇਆ ॥

ਸੋ ਸਤਿਗੁਰੁ ਦੇਖਹੁ ਇਕ ਨਿਮਖ
ਨਿਮਖ ਜਿਨਿ ਹਰਿ ਕਾ ਹਰਿ ਪੰਥੁ
ਬਤਾਇਆ ॥

ਤਿਸੁ ਸਤਿਗੁਰ ਕੀ ਸਭ ਪਗੀ ਪਵਹੁ
ਜਿਨਿ ਮੋਹ ਅੰਧੇਰੁ ਚੁਕਾਇਆ ॥

ਸੋ ਸਤਗੁਰੁ ਕਹਹੁ ਸਭਿ ਧੰਨੁ
ਧੰਨੁ ਜਿਨਿ ਹਰਿ ਭਗਤਿ ਭੰਡਾਰ
ਲਹਾਇਆ ॥੩॥

ਸਲੋਕੁ ਮਃ ੩ ॥

ਸਤਿਗੁਰਿ ਮਿਲਿਐ ਭੁਖ ਗਈ ਭੇਖੀ
ਭੁਖ ਨ ਜਾਇ ॥

੫੮੭

ਦੁਖਿ ਲਗੈ ਘਰਿ ਘਰਿ ਫਿਰੈ ਅਗੈ
ਦੂਣੀ ਮਿਲੈ ਸਜਾਇ ॥

ਅੰਦਰਿ ਸਹਜੁ ਨ ਆਇਓ ਸਹਜੇ
ਹੀ ਲੈ ਖਾਇ ॥

ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ
ਮਨਾਇ ॥

They forsake the Fear of the True Guru, and because of
their stubborn ego, their efforts do not come to fruition.

In the City of Death, they are bound and beaten, and no
one hears their prayers.

O Nanak, they act according to their pre-ordained destiny;
the Gurmukh abides in the Naam, the Name of the Lord. ||2||

Pauree:

Serve the True Guru, O Holy people; He implants the
Name of the Lord, Har, Har, in our minds.

Worship the True Guru day and night; He leads us the
meditate on the Lord of the Universe, the Master of the
Universe.

Behold the True Guru, each and every moment; He shows
us the Divine Path of the Lord.

Let everyone fall at the feet of the True Guru; He has
dispelled the darkness of emotional attachment.

Let everyone hail and praise the True Guru, who has led us
to find the treasure of the Lord's devotional worship. ||3||

Shalok, Third Mahalaa:

Meeting with the True Guru, hunger departs; by wearing
the robes of a beggar, hunger does not depart.

587

Afflicted with pain, he wanders from house to house, and
in the world hereafter, he receives double punishment.

Peace does not come to his heart - he is not content to eat
what comes his way.

With his stubborn mind, he begs, and grabs, and annoys
those who give.

ਇਸੁ ਭੇਖੈ ਥਾਵਹੁ ਗਿਰਹੋ ਭਲਾ
ਜਿਥਹੁ ਕੋ ਵਰਸਾਇ ॥

Instead of wearing these beggar's robes, it is better to be a householder, and give to others.

ਸਬਦਿ ਰਤੇ ਤਿਨਾ ਸੋਝੀ ਪਈ ਦੂਜੈ
ਭਰਮਿ ਭੁਲਾਇ ॥

Those who are attuned to the Word of the Shabad, acquire understanding; the others wander, deluded by doubt.

ਪਇਐ ਕਿਰਤਿ ਕਮਾਵਣਾ ਕਹਣਾ
ਕਛੁ ਨ ਜਾਇ ॥

They act according to their past actions; it is useless to talk to them.

ਨਾਨਕ ਜੋ ਤਿਸੁ ਭਾਵਹਿ ਸੇ ਭਲੇ
ਜਿਨ ਕੀ ਪਤਿ ਪਾਵਹਿ ਥਾਇ ॥੧॥

O Nanak, those who are pleasing unto the Lord are good; He upholds their honor. ||1||

ਮਃ ੩ ॥

Third Mahalaa:

ਸਤਿਗੁਰਿ ਸੇਵਿਐ ਸਦਾ ਸੁਖੁ ਜਨਮ
ਮਰਣ ਦੁਖੁ ਜਾਇ ॥

Serving the True Guru, one finds a lasting peace; the pains of birth and death are removed.

ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ
ਮਨਿ ਆਇ ॥

He is not troubled by anxiety, and the carefree Lord comes to dwell in the mind.

ਅੰਤਰਿ ਤੀਰਥੁ ਗਿਆਨੁ ਹੈ
ਸਤਿਗੁਰਿ ਦੀਆ ਬੁਝਾਇ ॥

Deep within himself, is the sacred shrine of spiritual wisdom, revealed by the True Guru.

ਮੈਲੁ ਗਈ ਮਨੁ ਨਿਰਮਲੁ ਹੋਆ
ਅੰਮ੍ਰਿਤੁ ਸਰਿ ਤੀਰਥਿ ਨਾਇ ॥

His filth is removed, and his soul becomes immaculately pure, bathing in the sacred shrine, the pool of Ambrosial Nectar.

ਸਜਣ ਮਿਲੇ ਸਜਣਾ ਸਚੈ ਸਬਦਿ
ਸੁਭਾਇ ॥

The friend meets with the True Friend, the Lord, through the love of the Shabad.

ਘਰ ਹੀ ਪਰਚਾ ਪਾਇਆ ਜੋਤੀ
ਜੋਤਿ ਮਿਲਾਇ ॥

Within the home of his own being, he finds the Divine Self, and his light blends with the Light.

ਪਾਖੰਡਿ ਜਮਕਾਲੁ ਨ ਛੋਡਈ ਲੈ
ਜਾਸੀ ਪਤਿ ਗਵਾਇ ॥

The Messenger of Death does not leave the hypocrite; he is led away in dishonor.

ਨਾਨਕ ਨਾਮਿ ਰਤੇ ਸੇ ਉਬਰੇ ਸਚੇ
ਸਿਉ ਲਿਵ ਲਾਇ ॥੨॥

O Nanak, those who are imbued with the Naam are saved; they are in love with the True Lord. ||2||

ਪਉੜੀ ॥

Pauree:

ਤਿਤੁ ਜਾਇ ਬਹੁ ਸਤਸੰਗਤੀ ਜਿਥੈ
ਹਰਿ ਕਾ ਹਰਿ ਨਾਮੁ ਬਿਲੋਈਐ ॥

Go, and sit in the Sat Sangat, the True Congregation, where the Name of the Lord is churned.

ਸਹਜੇ ਹੀ ਹਰਿ ਨਾਮੁ ਲੇਹੁ ਹਰਿ
ਤਤੁ ਨ ਖੋਈਐ ॥

In peace and poise, contemplate the Lord's Name - don't lose the essence of the Lord.

ਨਿਤ ਜਪਿਅਹੁ ਹਰਿ ਹਰਿ ਦਿਨਸੁ
ਰਾਤਿ ਹਰਿ ਦਰਗਹ ਢੋਈਐ ॥

ਸੋ ਪਾਏ ਪੂਰਾ ਸਤਗੁਰੂ ਜਿਸੁ
ਧੁਰਿ ਮਸਤਕਿ ਲਿਲਾਟਿ
ਲਿਖੋਈਐ ॥

ਤਿਸੁ ਗੁਰ ਕੰਉ ਸਭਿ ਨਮਸਕਾਰੁ
ਕਰਹੁ ਜਿਨਿ ਹਰਿ ਕੀ ਹਰਿ ਗਾਲ
ਗਲੋਈਐ ॥੪॥

ਸਲੋਕ ਮਃ ੩ ॥

ਸਜਣ ਮਿਲੇ ਸਜਣਾ ਜਿਨ ਸਤਗੁਰ
ਨਾਲਿ ਪਿਆਰੁ ॥

ਮਿਲਿ ਪ੍ਰੀਤਮ ਤਿਨੀ ਧਿਆਇਆ
ਸਚੈ ਪ੍ਰੇਮਿ ਪਿਆਰੁ ॥

ਮਨ ਹੀ ਤੇ ਮਨੁ ਮਾਨਿਆ ਗੁਰ ਕੈ
ਸਬਦਿ ਅਪਾਰਿ ॥

ਏਹਿ ਸਜਣ ਮਿਲੇ ਨ ਵਿਛੁੜਹਿ ਜਿ
ਆਪਿ ਮੇਲੇ ਕਰਤਾਰਿ ॥

ਇਕਨਾ ਦਰਸਨ ਕੀ ਪਰਤੀਤਿ
ਨ ਆਈਆ ਸਬਦਿ ਨ ਕਰਹਿ
ਵੀਚਾਰੁ ॥

ਵਿਛੁੜਿਆ ਕਾ ਕਿਆ ਵਿਛੁੜੈ
ਜਿਨਾ ਦੂਜੈ ਭਾਇ ਪਿਆਰੁ ॥

ਮਨਮੁਖ ਸੇਤੀ ਦੋਸਤੀ ਥੋੜੜਿਆ
ਦਿਨ ਚਾਰਿ ॥

ਇਸੁ ਪਰੀਤੀ ਤੁਟਦੀ ਵਿਲਮੁ
ਨ ਹੋਵਈ ਇਤੁ ਦੋਸਤੀ ਚਲਨਿ
ਵਿਕਾਰ ॥

ਜਿਨਾ ਅੰਦਰਿ ਸਚੇ ਕਾ ਭਉ ਨਾਹੀ
ਨਾਮਿ ਨ ਕਰਹਿ ਪਿਆਰੁ ॥

ਨਾਨਕ ਤਿਨ ਸਿਉ ਕਿਆ ਕੀਚੈ
ਦੋਸਤੀ ਜਿ ਆਪਿ ਭੁਲਾਏ
ਕਰਤਾਰਿ ॥੧॥

Chant the Name of the Lord, Har, Har, constantly, day
and night, and you shall be accepted in the Court of
the Lord.

He alone finds the Perfect True Guru, on whose forehead
such a pre-ordained destiny is written.

Let everyone bow in worship to the Guru, who utters the
sermon of the Lord. ||4||

Shalok, Third Mahalaa:

The friends who love the True Guru, meet with the Lord,
the True Friend.

Meeting their Beloved, they meditate on the True Lord
with love and affection.

Their minds are appeased by their own minds, through the
incomparable Word of the Guru's Shabad.

These friends are united, and will not be separated
again; they have been united by the Creator Lord
Himself.

Some do not believe in the Blessed Vision of the Guru's
Darshan; they do not contemplate the Shabad.

The separated ones are in love with duality - what more
separation can they suffer?

Friendship with the self-willed manmukhs lasts for only a
few short days.

This friendship is broken in an instant; this friendship
leads to corruption.

They do not fear the True Lord within their hearts, and
they do not love the Naam.

O Nanak, why become friends with those whom the
Creator Lord Himself has misled? ||1||

ਮਃ ੩ ॥

ਇਕਿ ਸਦਾ ਇਕਤੈ ਰੰਗਿ ਰਹਹਿ
ਤਿਨ ਕੈ ਹਉ ਸਦ ਬਲਿਹਾਰੈ ਜਾਉ ॥

ਤਨੁ ਮਨੁ ਧਨੁ ਅਰਪੀ ਤਿਨ ਕਉ
ਨਿਵਿ ਨਿਵਿ ਲਾਗਉ ਪਾਇ ॥

ਤਿਨ ਮਿਲਿਆ ਮਨੁ ਸੰਤੋਖੀਐ
ਤ੍ਰਿਸਨਾ ਭੁਖ ਸਭ ਜਾਇ ॥

ਨਾਨਕ ਨਾਮਿ ਰਤੇ ਸੁਖੀਏ ਸਦਾ
ਸਚੇ ਸਿਉ ਲਿਵ ਲਾਇ ॥੨॥

Third Mahalaa:

Some remain constantly imbued with the Lord's Love; I am forever a sacrifice to them.

I dedicate my mind, soul and wealth to them; bowing low, I fall at their feet.

Meeting them, the soul is satisfied, and one's hunger and thirst all depart.

O Nanak, those who are attuned to the Naam are happy forever; they lovingly focus their minds on the True Lord. ||2||

ਪਉੜੀ ॥

ਤਿਸੁ ਗੁਰ ਕਉ ਹਉ ਵਾਰਿਆ ਜਿਨਿ
ਹਰਿ ਕੀ ਹਰਿ ਕਥਾ ਸੁਣਾਈ ॥

੫੮੮

ਤਿਸੁ ਗੁਰ ਕਉ ਸਦ ਬਲਿਹਾਰਣੈ
ਜਿਨਿ ਹਰਿ ਸੇਵਾ ਬਣਤ ਬਣਾਈ ॥

ਸੇ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ
ਜਿਥੈ ਕਿਥੈ ਮੈਨੋ ਲਏ ਛੁਡਾਈ ॥

ਤਿਸੁ ਗੁਰ ਕਉ ਸਾਬਾਸਿ ਹੈ ਜਿਨਿ
ਹਰਿ ਸੋਝੀ ਪਾਈ ॥

ਨਾਨਕੁ ਗੁਰ ਵਿਟਹੁ ਵਾਰਿਆ ਜਿਨਿ
ਹਰਿ ਨਾਮੁ ਦੀਆ ਮੇਰੇ ਮਨ ਕੀ
ਆਸ ਪੁਰਾਈ ॥੫॥

Pauree:

I am a sacrifice to the Guru, who recites the sermon of the Lord's Teachings.

588

I am forever a sacrifice to that Guru, who has led me to serve the Lord.

That Beloved True Guru is always with me; wherever I may be, He will save me.

Most blessed is that Guru, who imparts understanding of the Lord.

O Nanak, I am a sacrifice to the Guru, who has given me the Lord's Name, and fulfilled the desires of my mind. ||5||

ਸਲੋਕ ਮਃ ੩ ॥

ਤ੍ਰਿਸਨਾ ਦਾਪੀ ਜਲਿ ਮੁਈ ਜਲਿ
ਜਲਿ ਕਰੇ ਪੁਕਾਰ ॥

ਸਤਿਗੁਰ ਸੀਤਲ ਜੇ ਮਿਲੈ ਫਿਰਿ
ਜਲੈ ਨ ਦੂਜੀ ਵਾਰ ॥

ਨਾਨਕ ਵਿਣੁ ਨਾਵੈ ਨਿਰਭਉ ਕੇ ਨਹੀ
ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥

Shalok, Third Mahalaa:

Consumed by desires, the world is burning and dying; burning and burning, it cries out.

But if it meets with the cooling and soothing True Guru, it does not burn any longer.

O Nanak, without the Name, and without contemplating the Word of the Shabad, no one becomes fearless. ||1||

ਮਃ ੩ ॥

ਭੇਖੀ ਅਗਨਿ ਨ ਬੁਝਈ ਚਿੰਤਾ ਹੈ
ਮਨ ਮਾਹਿ ॥
ਵਰਮੀ ਮਾਰੀ ਸਾਪੁ ਨ ਮਰੈ ਤਿਉ
ਨਿਗੁਰੇ ਕਰਮ ਕਮਾਹਿ ॥
ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ
ਮਨਿ ਆਇ ॥
ਮਨੁ ਤਨੁ ਸੀਤਲੁ ਸਾਂਤਿ ਹੋਇ
ਤ੍ਰਿਸਨਾ ਅਗਨਿ ਬੁਝਾਇ ॥
ਸੁਖਾ ਸਿਰਿ ਸਦਾ ਸੁਖੁ ਹੋਇ ਜਾ
ਵਿਚਹੁ ਆਪੁ ਗਵਾਇ ॥
ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ
ਰਹੈ ਲਿਵ ਲਾਇ ॥
ਚਿੰਤਾ ਮੂਲਿ ਨ ਹੋਵਈ ਹਰਿ ਨਾਮਿ
ਰਜਾ ਆਘਾਇ ॥
ਨਾਨਕ ਨਾਮ ਬਿਨਾ ਨਹ ਛੂਟੀਐ
ਹਉਮੈ ਪਚਹਿ ਪਚਾਇ ॥੨॥

ਪਉੜੀ ॥

ਜਿਨੀ ਹਰਿ ਹਰਿ ਨਾਮੁ ਧਿਆਇਆ
ਤਿਨੀ ਪਾਇਅਤੇ ਸਰਬ ਸੁਖਾ ॥
ਸਭੁ ਜਨਮੁ ਤਿਨਾ ਕਾ ਸਫਲੁ ਹੈ
ਜਿਨ ਹਰਿ ਕੇ ਨਾਮ ਕੀ ਮਨਿ
ਲਾਗੀ ਭੁਖਾ ॥
ਜਿਨੀ ਗੁਰ ਕੈ ਬਚਨਿ ਆਰਾਧਿਆ
ਤਿਨ ਵਿਸਰਿ ਗਏ ਸਭਿ ਦੁਖਾ ॥
ਤੇ ਸੰਤ ਭਲੇ ਗੁਰਸਿਖ ਹੈ ਜਿਨ
ਨਾਹੀ ਚਿੰਤ ਪਰਾਈ ਚੁਖਾ ॥
ਧਨੁ ਧੰਨੁ ਤਿਨਾ ਕਾ ਗੁਰੂ ਹੈ
ਜਿਸੁ ਅੰਮ੍ਰਿਤ ਫਲ ਹਰਿ ਲਾਗੇ
ਮੁਖਾ ॥੬॥

Third Mahalaa:

Wearing ceremonial robes, the fire is not quenched, and the mind is filled with anxiety.
Destroying the snake's hole, the snake is not killed; it is just like doing deeds without a Guru.
Serving the Giver, the True Guru, the Shabad comes to abide in the mind.
The mind and body are cooled and soothed; peace ensues, and the fire of desire is quenched.
The supreme comforts and lasting peace are obtained, when one eradicates ego from within.
He alone becomes a detached Gurmukh, who lovingly focuses his consciousness on the True Lord.
Anxiety does not affect him at all; he is satisfied and satiated with the Name of the Lord.
O Nanak, without the Naam, no one is saved; they are utterly ruined by egotism. ||2||

Pauree:

Those who meditate on the Lord, Har, Har, obtain all peace and comforts.
Fruitful is the entire life of those, who hunger for the Name of the Lord in their minds.
Those who worship the Lord in adoration, through the Word of the Guru's Shabad, forget all their pains and suffering.
Those Gursikhs are good Saints, who care for nothing other than the Lord.
Blessed, blessed is their Guru, whose mouth tastes the Ambrosial Fruit of the Lord's Name. ||6||

ਸਲੋਕ ਮਃ ੩ ॥

ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ
ਕਾਰ ਕਮਾਇ ॥

ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ
ਸਜਾਇ ॥

ਜਮਕਾਲੈ ਵਸਿ ਜਗੁ ਬਾਂਧਿਆ ਤਿਸ
ਦਾ ਫਰੂ ਨ ਕੋਇ ॥

ਜਿਨਿ ਜਮੁ ਕੀਤਾ ਸੋ ਸੇਵੀਐ
ਗੁਰਮੁਖਿ ਦੁਖੁ ਨ ਹੋਇ ॥

ਨਾਨਕ ਗੁਰਮੁਖਿ ਜਮੁ ਸੇਵਾ ਕਰੇ
ਜਿਨ ਮਨਿ ਸਚਾ ਹੋਇ ॥੧॥

ਮਃ ੩ ॥

ਏਹਾ ਕਾਇਆ ਰੋਗਿ ਭਰੀ
ਬਿਨੁ ਸਬਦੈ ਦੁਖੁ ਹਉਮੈ ਰੋਗੁ ਨ
ਜਾਇ ॥

ਸਤਿਗੁਰੁ ਮਿਲੈ ਤਾ ਨਿਰਮਲ ਹੋਵੈ
ਹਰਿ ਨਾਮੋ ਮੰਨਿ ਵਸਾਇ ॥

ਨਾਨਕ ਨਾਮੁ ਧਿਆਇਆ
ਸੁਖਦਾਤਾ ਦੁਖੁ ਵਿਸਰਿਆ ਸਹਜਿ
ਸੁਭਾਇ ॥੨॥

ਪਉੜੀ ॥

ਜਿਨਿ ਜਗਜੀਵਨੁ ਉਪਦੇਸਿਆ ਤਿਸੁ
ਗੁਰ ਕਉ ਹਉ ਸਦਾ ਘੁਮਾਇਆ ॥

ਤਿਸੁ ਗੁਰ ਕਉ ਹਉ ਖੰਨੀਐ ਜਿਨਿ
ਮਧੁਸੂਦਨੁ ਹਰਿ ਨਾਮੁ ਸੁਣਾਇਆ ॥

ਤਿਸੁ ਗੁਰ ਕਉ ਹਉ ਵਾਰਣੈ ਜਿਨਿ
ਹਉਮੈ ਬਿਖੁ ਸਭੁ ਰੋਗੁ ਗਵਾਇਆ ॥

ਤਿਸੁ ਸਤਿਗੁਰ ਕਉ ਵਡ ਪੁੰਨੁ
ਹੈ ਜਿਨਿ ਅਵਗਣ ਕਟਿ ਗੁਣੀ
ਸਮਝਾਇਆ ॥

Shalok, Third Mahalaa:

In the Dark Age of Kali Yuga, the Messenger of Death is the enemy of life, but he acts according to the Lord's Command.

Those who are protected by the Guru are saved, while the self-willed manmukhs receive their punishment.

The world is under the control, and in the bondage of the Messenger of Death; no one can hold him back.

So serve the One who created Death; as Gurmukh, no pain shall touch you.

O Nanak, Death serves the Gurmukhs; the True Lord abides in their minds. ||1||

Third Mahalaa:

This body is filled with disease; without the Word of the Shabad, the pain of the disease of ego does not depart.

When one meets the True Guru, then he becomes immaculately pure, and he enshrines the Lord's Name within his mind.

O Nanak, meditating on the Naam, the Name of the Peace-Giving Lord, his pains are automatically forgotten. ||2||

Pauree:

I am forever a sacrifice to the Guru, who has taught me about the Lord, the Life of the World.

I am every bit a sacrifice to the Guru, the Lover of Nectar, who has revealed the Name of the Lord.

I am a sacrifice to the Guru, who has totally cured me of the fatal disease of egotism.

Glorious and great are the virtues of the Guru, who has eradicated evil, and instructed me in virtue.

੫੮੯

589

ਸੋ ਸਤਿਗੁਰੁ ਤਿਨ ਕਉ ਭੇਟਿਆ
ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ
ਪਾਇਆ ॥੭॥

The True Guru meets with those upon whose foreheads
such blessed destiny is recorded. ||7||

ਸਲੋਕੁ ਮਃ ੩ ॥

Shalok, Third Mahalaa:

ਭਗਤਿ ਕਰਹਿ ਮਰਜੀਵੜੇ ਗੁਰਮੁਖਿ
ਭਗਤਿ ਸਦਾ ਹੋਇ ॥

They alone worship the Lord, who remain dead while yet
alive; the Gurmukhs worship the Lord continually.

ਓਨਾ ਕਉ ਧੁਰਿ ਭਗਤਿ ਖਜਾਨਾ
ਬਖਸਿਆ ਮੇਟਿ ਨ ਸਕੈ ਕੋਇ ॥

The Lord blesses them with the treasure of devotional
worship, which no one can destroy.

ਗੁਣ ਨਿਧਾਨੁ ਮਨਿ ਪਾਇਆ ਏਕੋ
ਸਚਾ ਸੋਇ ॥

They obtain the treasure of virtue, the One True Lord,
within their minds.

ਨਾਨਕ ਗੁਰਮੁਖਿ ਮਿਲਿ ਰਹੇ ਫਿਰਿ
ਵਿਛੋੜਾ ਕਦੇ ਨ ਹੋਇ ॥੧॥

O Nanak, the Gurmukhs remain united with the Lord; they
shall never be separated again. ||1||

ਮਃ ੩ ॥

Third Mahalaa:

ਸਤਿਗੁਰ ਕੀ ਸੇਵ ਨ ਕੀਨੀਆ
ਕਿਆ ਓਹੁ ਕਰੇ ਵੀਚਾਰੁ ॥

He does not serve the True Guru; how can he reflect upon
the Lord?

ਸਬਦੈ ਸਾਰ ਨ ਜਾਣਈ ਬਿਖੁ ਭੂਲਾ
ਗਾਵਾਰੁ ॥

He does not appreciate the value of the Shabad; the fool
wanders in corruption and sin.

ਅਗਿਆਨੀ ਅੰਧੁ ਬਹੁ ਕਰਮ ਕਮਾਵੈ
ਦੂਜੈ ਭਾਇ ਪਿਆਰੁ ॥

The blind and ignorant perform all sorts of ritualistic
actions; they are in love with duality.

ਅਣਹੋਦਾ ਆਪੁ ਗਣਾਇਦੇ ਜਮੁ
ਮਾਰਿ ਕਰੇ ਤਿਨ ਖੁਆਰੁ ॥

Those who take unjustified pride in themselves, are
punished and humiliated by the Messenger of Death.

ਨਾਨਕ ਕਿਸ ਨੋ ਆਖੀਐ ਜਾ ਆਪੇ
ਬਖਸਣਹਾਰੁ ॥੨॥

O Nanak, who else is there to ask? The Lord Himself is the
Forgiver. ||2||

ਪਉੜੀ ॥

Pauree:

ਤੂ ਕਰਤਾ ਸਭੁ ਕਿਛੁ ਜਾਣਦਾ ਸਭਿ
ਜੀਅ ਤੁਮਾਰੇ ॥

You, O Creator, know all things; all beings belong to You.

ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ
ਕਿਆ ਜੰਤ ਵਿਚਾਰੇ ॥

Those who are pleasing to You, You unite with Yourself;
what can the poor creatures do?

ਤੁ ਕਰਣ ਕਾਰਣ ਸਮਰਥੁ ਹੈ ਸਚੁ
ਸਿਰਜਣਹਾਰੇ ॥

ਜਿਸੁ ਤੂ ਮੇਲਹਿ ਪਿਆਰਿਆ ਸੇ
ਤੁਧੁ ਮਿਲੈ ਗੁਰਮੁਖਿ ਵੀਚਾਰੇ ॥

ਹਉ ਬਲਿਹਾਰੀ ਸਤਿਗੁਰ
ਆਪਣੇ ਜਿਨਿ ਮੇਰਾ ਹਰਿ ਅਲਖੁ
ਲਖਾਰੇ ॥੮॥

ਸਲੋਕ ਮਃ ੩ ॥

ਰਤਨਾ ਪਾਰਖੁ ਜੋ ਹੋਵੈ ਸੁ ਰਤਨਾ
ਕਰੇ ਵੀਚਾਰੁ ॥

ਰਤਨਾ ਸਾਰ ਨ ਜਾਣਈ ਅਗਿਆਨੀ
ਅੰਧੁ ਅੰਧਾਰੁ ॥

ਰਤਨੁ ਗੁਰੂ ਕਾ ਸਬਦੁ ਹੈ ਬੂਝੈ
ਬੂਝਣਹਾਰੁ ॥

ਮੁਰਖ ਆਪੁ ਗਣਾਇਦੇ ਮਰਿ ਜੰਮਹਿ
ਹੋਇ ਖੁਆਰੁ ॥

ਨਾਨਕ ਰਤਨਾ ਸੇ ਲਹੈ ਜਿਸੁ
ਗੁਰਮੁਖਿ ਲਗੈ ਪਿਆਰੁ ॥

ਸਦਾ ਸਦਾ ਨਾਮੁ ਉਚਰੈ ਹਰਿ ਨਾਮੇ
ਨਿਤ ਬਿਉਹਾਰੁ ॥

ਕ੍ਰਿਪਾ ਕਰੇ ਜੇ ਆਪਣੀ ਤਾ ਹਰਿ
ਰਖਾ ਉਰ ਧਾਰਿ ॥੧॥

ਮਃ ੩ ॥

ਸਤਿਗੁਰ ਕੀ ਸੇਵ ਨ ਕੀਨੀਆ ਹਰਿ
ਨਾਮਿ ਨ ਲਗੇ ਪਿਆਰੁ ॥

ਮਤ ਤੁਮ ਜਾਣਹੁ ਓਇ ਜੀਵਦੇ ਓਇ
ਆਪਿ ਮਾਰੇ ਕਰਤਾਰਿ ॥

ਹਉਮੈ ਵਡਾ ਰੋਗੁ ਹੈ ਭਾਇ ਦੂਜੈ
ਕਰਮ ਕਮਾਇ ॥

ਨਾਨਕ ਮਨਮੁਖਿ ਜੀਵਦਿਆ ਮੁਏ
ਹਰਿ ਵਿਸਰਿਆ ਦੁਖੁ ਪਾਇ ॥੨॥

You are all-powerful, the Cause of causes, the True Creator Lord.

Only those unite with you, Beloved Lord, whom you approve and who meditate on Guru's Word.

I am a sacrifice to my True Guru, who has allowed me to see my unseen Lord. ||8||

Shalok, Third Mahalaa:

He is the Assayer of jewels; He contemplates the jewel.

He is ignorant and totally blind - he does not appreciate the value of the jewel.

The Jewel is the Word of the Guru's Shabad; the Knower alone knows it.

The fools take pride in themselves, and are ruined in birth and death.

O Nanak, he alone obtains the jewel, who, as Gurmukh, enshrines love for it.

Chanting the Naam, the Name of the Lord, forever and ever, make the Name of the Lord your daily occupation.

If the Lord shows His Mercy, then I keep Him enshrined within my heart. ||1||

Third Mahalaa:

They do not serve the True Guru, and they do not embrace love for the Lord's Name.

Do not even think that they are alive - the Creator Lord Himself has killed them.

Egotism is such a terrible disease; in the love of duality, they do their deeds.

O Nanak, the self-willed manmukhs are in a living death; forgetting the Lord, they suffer in pain. ||2||

ਪਉੜੀ ॥

ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ
ਜਨ ਕਉ ਸਭਿ ਨਮਸਕਾਰੀ ॥

ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ
ਜਨ ਕਉ ਹਉ ਬਲਿਹਾਰੀ ॥

ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ
ਨਾਮੁ ਮੁਰਾਰੀ ॥

ਸੋ ਸਤਿਗੁਰੁ ਸਭਨਾ ਕਾ ਮਿਤੁ ਹੈ
ਸਭ ਤਿਸਹਿ ਪਿਆਰੀ ॥

ਸਭੁ ਆਤਮ ਰਾਮੁ ਪਸਾਰਿਆ ਗੁਰ
ਬੁਧਿ ਬੀਚਾਰੀ ॥੯॥

Pauree:

Let all bow in reverence, to that humble being whose heart is pure within.

I am a sacrifice to that humble being whose mind is filled with the treasure of the Naam.

He has a discriminating intellect; he meditates on the Name of the Lord.

That True Guru is a friend to all; everyone is dear to Him.

The Lord, the Supreme Soul, is pervading everywhere; reflect upon the wisdom of the Guru's Teachings. ||9||

ਸਲੋਕ ਮਃ ੩ ॥

ਬਿਨੁ ਸਤਿਗੁਰੁ ਸੇਵੇ ਜੀਅ ਕੇ ਬੰਧਨਾ
ਵਿਚਿ ਹਉਮੈ ਕਰਮ ਕਮਾਹਿ ॥

ਬਿਨੁ ਸਤਿਗੁਰੁ ਸੇਵੇ ਠਉਰ ਨ
ਪਾਵਹੀ ਮਰਿ ਜੰਮਹਿ ਆਵਹਿ
ਜਾਹਿ ॥

ਬਿਨੁ ਸਤਿਗੁਰੁ ਸੇਵੇ ਫਿਕਾ ਬੋਲਣਾ
ਨਾਮੁ ਨ ਵਸੈ ਮਨ ਮਾਹਿ ॥

Shalok, Third Mahalaa:

Without serving the True Guru, the soul is in the bondage of deeds done in ego.

Without serving the True Guru, one finds no place of rest; he dies, and is reincarnated, and continues coming and going.

Without serving the True Guru, one's speech is vapid and insipid; the Naam, the Name of the Lord, does not abide in his mind.

੫੯੦

ਨਾਨਕ ਬਿਨੁ ਸਤਿਗੁਰੁ ਸੇਵੇ ਜਮ
ਪੁਰਿ ਬਧੇ ਮਾਰੀਅਨਿ ਮੁਹਿ ਕਾਲੈ
ਉਠਿ ਜਾਹਿ ॥੧॥

590

O Nanak, without serving the True Guru, they are bound and beaten in the City of Death; they arise and depart with blackened faces. ||1||

ਮਹਲਾ ੧ ॥

ਜਾਲਉ ਐਸੀ ਰੀਤਿ ਜਿਤੁ ਮੈ
ਪਿਆਰਾ ਵੀਸਰੈ ॥

ਨਾਨਕ ਸਾਈ ਭਲੀ ਪਰੀਤਿ ਜਿਤੁ
ਸਾਹਿਬ ਸੇਤੀ ਪਤਿ ਰਹੈ ॥੨॥

First Mahalaa:

Burn away those rituals which lead you to forget the Beloved Lord.

O Nanak, sublime is that love, which preserves my honor with my Lord Master. ||2||

ਪਉੜੀ ॥

ਹਰਿ ਇਕੋ ਦਾਤਾ ਸੇਵੀਐ ਹਰਿ
ਇਕੁ ਧਿਆਈਐ ॥

ਹਰਿ ਇਕੋ ਦਾਤਾ ਮੰਗੀਐ ਮਨ
ਚਿੰਦਿਆ ਪਾਈਐ ॥

ਜੇ ਦੂਜੇ ਪਾਸਹੁ ਮੰਗੀਐ ਤਾ ਲਾਜ
ਮਰਾਈਐ ॥

ਜਿਨਿ ਸੇਵਿਆ ਤਿਨਿ ਫਲੁ ਪਾਇਆ
ਤਿਸੁ ਜਨ ਕੀ ਸਭ ਭੁਖ ਗਵਾਈਐ ॥

ਨਾਨਕੁ ਤਿਨ ਵਿਟਹੁ ਵਾਰਿਆ
ਜਿਨ ਅਨਦਿਨੁ ਹਿਰਦੈ ਹਰਿ ਨਾਮੁ
ਧਿਆਈਐ ॥੧੦॥

ਸਲੋਕੁ ਮਃ ੩ ॥

ਭਗਤ ਜਨਾ ਕੰਉ ਆਪਿ ਤੁਠਾ ਮੇਰਾ
ਪਿਆਰਾ ਆਪੇ ਲਇਅਨੁ ਜਨ
ਲਾਇ ॥

ਪਾਤਿਸਾਹੀ ਭਗਤ ਜਨਾ ਕਉ
ਦਿਤੀਅਨੁ ਸਿਰਿ ਛਤੁ ਸਚਾ ਹਰਿ
ਬਣਾਇ ॥

ਸਦਾ ਸੁਖੀਏ ਨਿਰਮਲੇ ਸਤਿਗੁਰ ਕੀ
ਕਾਰ ਕਮਾਇ ॥

ਰਾਜੇ ਓਇ ਨ ਆਖੀਅਹਿ ਭਿੜਿ
ਮਰਹਿ ਫਿਰਿ ਜੂਨੀ ਪਾਹਿ ॥

ਨਾਨਕ ਵਿਣੁ ਨਾਵੈ ਨਕੀ ਵਢੀਂ
ਫਿਰਹਿ ਸੋਭਾ ਮੂਲਿ ਨ ਪਾਹਿ ॥੧॥

ਮਃ ੩ ॥

ਸੁਣਿ ਸਿਖਿਐ ਸਾਦੁ ਨ ਆਇਓ
ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥

ਸਤਿਗੁਰਿ ਸੇਵਿਐ ਨਾਮੁ ਮਨਿ ਵਸੈ
ਵਿਚਹੁ ਭ੍ਰਮੁ ਭਉ ਭਾਗੈ ॥

Pauree:

Serve the One Lord, the Great Giver; meditate on the
One Lord.

Beg from the One Lord, the Great Giver, and you shall
obtain your heart's desires.

But if you beg from another, then you shall be shamed and
destroyed.

One who serves the Lord obtains the fruits of his rewards;
all of his hunger is satisfied.

Nanak is a sacrifice to those, who night and day, meditate
within their hearts on the Name of the Lord. ||10||

Shalok, Third Mahalaa:

He Himself is pleased with His humble devotees; my
Beloved Lord attaches them to Himself.

The Lord blesses His humble devotees with royalty; He
fashions the true crown upon their heads.

They are always at peace, and immaculately pure; they
perform service for the True Guru.

They are not said to be kings, who die in conflict, and then
enter again the cycle of reincarnation.

O Nanak, without the Name of the Lord, they wander
about with their noses cut off in disgrace; they get no
respect at all. ||1||

Third Mahalaa:

Hearing the teachings, he does not appreciate them, as
long as he is not Gurmukh, attached to the Word of the
Shabad.

Serving the True Guru, the Naam comes to abide in the
mind, and doubts and fears run away.

ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ
ਤਾ ਸਚਿ ਨਾਮਿ ਲਿਵ ਲਾਗੈ ॥
ਨਾਨਕ ਨਾਮਿ ਮਿਲੈ ਵਡਿਆਈ
ਹਰਿ ਦਰਿ ਸੋਹਨਿ ਆਗੈ ॥੨॥

ਪਉੜੀ ॥

ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ
ਪੂਜਣ ਆਵਹਿ ॥
ਹਰਿ ਨਾਮੁ ਵਣਜਹਿ ਰੰਗ ਸਿਉ
ਲਾਹਾ ਹਰਿ ਨਾਮੁ ਲੈ ਜਾਵਹਿ ॥
ਗੁਰਸਿਖਾ ਕੇ ਮੁਖ ਉਜਲੇ ਹਰਿ
ਦਰਗਹ ਭਾਵਹਿ ॥
ਗੁਰੁ ਸਤਿਗੁਰੁ ਬੋਹਲੁ ਹਰਿ ਨਾਮ
ਕਾ ਵਡਭਾਗੀ ਸਿਖ ਗੁਣ ਸਾਂਝ
ਕਰਾਵਹਿ ॥
ਤਿਨਾ ਗੁਰਸਿਖਾ ਕੰਉ ਹਉ ਵਾਰਿਆ
ਜੇ ਬਹਦਿਆ ਉਠਦਿਆ ਹਰਿ ਨਾਮੁ
ਧਿਆਵਹਿ ॥੧੧॥

ਸਲੋਕ ਮਃ ੩ ॥

ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ
ਪਾਇਆ ਜਾਇ ॥
ਮਨਮੁਖ ਘਰਿ ਹੋਦੀ ਵਥੁ ਨ ਜਾਣਨੀ
ਅੰਧੇ ਭਉਕਿ ਮੁਏ ਬਿਲਲਾਇ ॥੧॥

ਮਃ ੩ ॥

ਕੰਚਨ ਕਾਇਆ ਨਿਰਮਲੀ ਜੋ ਸਚਿ
ਨਾਮਿ ਸਚਿ ਲਾਗੀ ॥
ਨਿਰਮਲ ਜੋਤਿ ਨਿਰੰਜਨੁ ਪਾਇਆ
ਗੁਰਮੁਖਿ ਕ੍ਰਮੁ ਭਉ ਭਾਗੀ ॥
ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ
ਅਨਦਿਨੁ ਹਰਿ ਬੈਰਾਗੀ ॥੨॥

As he knows the True Guru, so he is transformed, and then, he lovingly focuses his consciousness on the Naam.
O Nanak, through the Naam, the Name of the Lord, greatness is obtained; he shall be resplendent in the Court of the Lord hereafter. ||2||

Pauree:

The minds of the Gursikhs are filled with the love of the Lord; they come and worship the Guru.
They trade lovingly in the Lord's Name, and depart after earning the profit of the Lord's Name.
The faces of the Gursikhs are radiant; in the Court of the Lord, they are approved.
The Guru, the True Guru, is the treasure of the Lord's Name; how very fortunate are the Sikhs who share in this treasure of virtue.
I am a sacrifice to those Gursikhs who, sitting and standing, meditate on the Lord's Name. ||11||

Shalok, Third Mahalaa:

O Nanak, the Naam, the Name of the Lord, is the treasure, which the Gurmukhs obtain.
The self-willed manmukhs are blind; they do not realize that it is within their own home. They die barking and crying. ||1||

Third Mahalaa:

That body is golden and immaculate, which is attached to the True Name of the True Lord.
The Gurmukh obtains the Pure Light of the Luminous Lord, and his doubts and fears run away.
O Nanak, the Gurmukhs find lasting peace; night and day, they remain detached, while in the Love of the Lord. ||2||

ਪਉੜੀ ॥

ਸੇ ਗੁਰਸਿਖ ਧਨੁ ਧੰਨੁ ਹੈ ਜਿਨੀ
ਗੁਰ ਉਪਦੇਸੁ ਸੁਣਿਆ ਹਰਿ
ਕੰਨੀ ॥

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ
ਤਿਨਿ ਹੰਉਮੈ ਦੁਬਿਧਾ ਭੰਨੀ ॥

ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ
ਵੀਚਾਰਿ ਡਿਠਾ ਹਰਿ ਜੰਨੀ ॥

੫੯੧

ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ
ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥

ਜੇ ਗੁਰਮੁਖਿ ਨਾਮੁ ਧਿਆਇਦੇ ਤਿਨੀ
ਚੜੀ ਚਵਗਣਿ ਵੰਨੀ ॥੧੨॥

ਸਲੋਕ ਮਃ ੩ ॥

ਮਨਮੁਖੁ ਕਾਇਰੁ ਕਰੂਪੁ ਹੈ ਬਿਨੁ
ਨਾਵੈ ਨਕੁ ਨਾਹਿ ॥

ਅਨਦਿਨੁ ਧੰਧੈ ਵਿਆਪਿਆ ਸੁਪਨੈ
ਭੀ ਸੁਖੁ ਨਾਹਿ ॥

ਨਾਨਕ ਗੁਰਮੁਖਿ ਹੋਵਹਿ ਤਾ
ਉਬਰਹਿ ਨਾਹਿ ਤ ਬਧੇ ਦੁਖ
ਸਹਾਹਿ ॥੧॥

ਮਃ ੩ ॥

ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ
ਸਬਦੁ ਕਮਾਹਿ ॥

ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ
ਸੋਭਾ ਪਾਹਿ ॥

ਨਾਨਕ ਗੁਰਮੁਖਿ ਹਰਿ ਨਾਮੁ
ਪਾਇਆ ਸਹਜੇ ਸਚਿ
ਸਮਾਹਿ ॥੨॥

Pauree:

Blessed, blessed are those Gursikhs, who, with their ears,
listen to the Guru's Teachings about the Lord.

The Guru, the True Guru, implants the Naam within them,
and their egotism and duality are silenced.

There is no friend, other than the Name of the Lord; the
Lord's humble servants reflect upon this and see.

591

Those Gursikhs, with whom the Lord is pleased, accept the
Word of the True Guru.

Those Gurmukhs who meditate on the Naam are imbued
with the four-fold color of the Lord's Love. ||12||

Shalok, Third Mahalaa:

The self-willed manmukh is cowardly and ugly; lacking
the Name of the Lord, his nose is cut off in disgrace.

Night and day, he is engrossed in worldly affairs, and even
in his dreams, he finds no peace.

O Nanak, if he becomes Gurmukh, then he shall be saved;
otherwise, he is held in bondage, and suffers in pain. ||1||

Third Mahalaa:

The Gurmukhs always look beautiful in the Court of the
Lord; they practice the Word of the Guru's Shabad.

There is a lasting peace and happiness deep within them;
at the Court of the True Lord, they receive honor.

O Nanak, the Gurmukhs are blessed with the Name of the
Lord; they merge imperceptibly into the True Lord. ||2||

ਪਉੜੀ ॥

ਗੁਰਮੁਖਿ ਪ੍ਰਹਿਲਾਦਿ ਜਪਿ ਹਰਿ
ਗਤਿ ਪਾਈ ॥

ਗੁਰਮੁਖਿ ਜਨਕਿ ਹਰਿ ਨਾਮਿ ਲਿਵ
ਲਾਈ ॥

ਗੁਰਮੁਖਿ ਬਸਿਸਟਿ ਹਰਿ ਉਪਦੇਸੁ
ਸੁਣਾਈ ॥

ਬਿਨੁ ਗੁਰ ਹਰਿ ਨਾਮੁ ਨ ਕਿਨੈ
ਪਾਇਆ ਮੇਰੇ ਭਾਈ ॥

ਗੁਰਮੁਖਿ ਹਰਿ ਭਗਤਿ ਹਰਿ ਆਪਿ
ਲਹਾਈ ॥੧੩॥

ਸਲੋਕੁ ਮਃ ੩ ॥

ਸਤਿਗੁਰ ਕੀ ਪਰਤੀਤਿ ਨ
ਆਈਆ ਸਬਦਿ ਨ ਲਾਗੋ ਭਾਉ ॥

ਓਸ ਨੋ ਸੁਖੁ ਨ ਉਪਜੈ ਭਾਵੈ ਸਉ
ਗੇੜਾ ਆਵਉ ਜਾਉ ॥

ਨਾਨਕ ਗੁਰਮੁਖਿ ਸਹਜਿ ਮਿਲੈ ਸਚੇ
ਸਿਉ ਲਿਵ ਲਾਉ ॥੧॥

ਮਃ ੩ ॥

ਏ ਮਨ ਐਸਾ ਸਤਿਗੁਰੁ ਖੋਜਿ ਲਹੁ
ਜਿਤੁ ਸੇਵਿਐ ਜਨਮ ਮਰਣ ਦੁਖੁ
ਜਾਇ ॥

ਸਹਸਾ ਮੂਲਿ ਨ ਹੋਵਈ ਹਉਮੈ
ਸਬਦਿ ਜਲਾਇ ॥

ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ
ਵਸੈ ਮਨਿ ਆਇ ॥

ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ
ਸੰਜਮਿ ਕਾਰ ਕਮਾਇ ॥

ਨਾਨਕ ਪੂਰੈ ਕਰਮਿ ਸਤਿਗੁਰੁ
ਮਿਲੈ ਹਰਿ ਜੀਉ ਕਿਰਪਾ ਕਰੇ
ਰਜਾਇ ॥੨॥

Pauree:

As Gurmukh, Prahlad meditated on the Lord, and
was saved.

As Gurmukh, Janak lovingly centered his consciousness
on the Lord's Name.

As Gurmukh, Vashisht taught the Teachings of the Lord.

Without the Guru, no one has found the Lord's Name,
O my Siblings of Destiny.

The Lord blesses the Gurmukh with devotion. ||13||

Shalok, Third Mahalaa:

One who has no faith in the True Guru, and who does not
love the Word of the Shabad,

shall find no peace, even though he may come and go
hundreds of times.

O Nanak, the Gurmukh meets the True Lord with natural
ease; he is in love with the Lord. ||1||

Third Mahalaa:

O mind, search for such a True Guru, by serving whom the
pains of birth and death are dispelled.

Doubt shall never afflict you, and your ego shall be burnt
away through the Word of the Shabad.

The veil of falsehood shall be torn down from within you,
and Truth shall come to dwell in the mind.

Peace and happiness shall fill your mind deep within, if
you act according to truth and self-discipline.

O Nanak, by perfect good karma, you shall meet the True
Guru, and then the Dear Lord, by His Sweet Will, shall
bless you with His Mercy. ||2||

ਪਉੜੀ ॥

ਜਿਸ ਕੈ ਘਰਿ ਦੀਬਾਨੁ ਹਰਿ ਹੋਵੈ
ਤਿਸ ਕੀ ਮੁਠੀ ਵਿਚਿ ਜਗਤੁ ਸਭੁ
ਆਇਆ ॥

ਤਿਸ ਕਉ ਤਲਕੀ ਕਿਸੈ ਦੀ ਨਾਹੀ
ਹਰਿ ਦੀਬਾਨਿ ਸਭਿ ਆਣਿ ਪੈਰੀ
ਪਾਇਆ ॥

ਮਾਣਸਾ ਕਿਅਹੁ ਦੀਬਾਣਹੁ ਕੋਈ
ਨਸਿ ਭਜਿ ਨਿਕਲੈ ਹਰਿ ਦੀਬਾਣਹੁ
ਕੋਈ ਕਿਥੈ ਜਾਇਆ ॥

ਸੋ ਐਸਾ ਹਰਿ ਦੀਬਾਨੁ ਵਸਿਆ
ਭਗਤਾ ਕੈ ਹਿਰਦੈ ਤਿਨਿ ਰਹਦੇ
ਖੁਹਦੇ ਆਣਿ ਸਭਿ ਭਗਤਾ ਅਗੈ
ਖਲਵਾਇਆ ॥

ਹਰਿ ਨਾਵੈ ਕੀ ਵਡਿਆਈ ਕਰਮਿ
ਪਰਾਪਤਿ ਹੋਵੈ ਗੁਰਮੁਖਿ ਵਿਰਲੈ
ਕਿਨੈ ਧਿਆਇਆ ॥੧੪॥

ਸਲੋਕੁ ਮਃ ੩ ॥

ਬਿਨੁ ਸਤਿਗੁਰ ਸੇਵੇ ਜਗਤੁ ਮੁਆ
ਬਿਰਥਾ ਜਨਮੁ ਗਵਾਇ ॥

ਦੂਜੈ ਭਾਇ ਅਤਿ ਦੁਖੁ ਲਗਾ ਮਰਿ
ਜੰਮੈ ਆਵੈ ਜਾਇ ॥

ਵਿਸਟਾ ਅੰਦਰਿ ਵਾਸੁ ਹੈ ਫਿਰਿ
ਫਿਰਿ ਜੂਨੀ ਪਾਇ ॥

ਨਾਨਕ ਬਿਨੁ ਨਾਵੈ ਜਮੁ ਮਾਰਸੀ
ਅੰਤਿ ਗਇਆ ਪਛੁਤਾਇ ॥੧॥

ਮਃ ੩ ॥

ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ
ਸਗਲੀ ਨਾਰਿ ਸਬਾਈ ॥

Pauree:

The whole world comes under the control of one whose home is filled with the Lord, the King.

He is subject to no one else's rule, and the Lord, the King, causes everyone to fall at his feet.

One may run away from the courts of other men, but where can one go to escape the Lord's Kingdom?

The Lord is such a King, who abides in the hearts of His devotees; He brings the others, and makes them stand before His devotees.

The glorious greatness of the Lord's Name is obtained only by His Grace; how few are the Gurmukhs who meditate on Him. ||14||

Shalok, Third Mahalaa:

Without serving the True Guru, the people of the world are dead; they waste their lives away in vain.

In love with duality, they suffer terrible pain; they die, and are reincarnated, and continue coming and going.

They live in manure, and are reincarnated again and again.

O Nanak, without the Name, the Messenger of Death punishes them; in the end, they depart regretting and repenting. ||1||

Third Mahalaa:

In this world, there is one Husband Lord; all other beings are His brides.

੫੯੨

592

ਸਭਿ ਘਟ ਭੋਗਵੈ ਅਲਿਪਤੁ ਰਹੈ
ਅਲਖੁ ਨ ਲਖਣਾ ਜਾਈ ॥

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ
ਪਾਈ ॥

ਪੁਰਖੈ ਸੇਵਹਿ ਸੇ ਪੁਰਖ ਹੋਵਹਿ
ਜਿਨੀ ਹਉਮੈ ਸਬਦਿ ਜਲਾਈ ॥

ਤਿਸ ਕਾ ਸਰੀਕੁ ਕੋ ਨਹੀ ਨਾ ਕੋ
ਕੰਟਕੁ ਵੈਰਾਈ ॥

ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ
ਨਾ ਆਵੈ ਨਾ ਜਾਈ ॥

ਅਨਦਿਨੁ ਸੇਵਕੁ ਸੇਵਾ ਕਰੇ ਹਰਿ
ਸਚੇ ਕੇ ਗੁਣ ਗਾਈ ॥

ਨਾਨਕੁ ਵੇਖਿ ਵਿਗਸਿਆ ਹਰਿ ਸਚੇ
ਕੀ ਵਡਿਆਈ ॥੨॥

ਪਉੜੀ ॥

ਜਿਨ ਕੈ ਹਰਿ ਨਾਮੁ ਵਸਿਆ ਸਦ
ਹਿਰਦੈ ਹਰਿ ਨਾਮੋ ਤਿਨ ਕੰਉ
ਰਖਣਹਾਰਾ ॥

ਹਰਿ ਨਾਮੁ ਪਿਤਾ ਹਰਿ ਨਾਮੋ
ਮਾਤਾ ਹਰਿ ਨਾਮੁ ਸਖਾਈ ਮਿਤ੍ਰੁ
ਹਮਾਰਾ ॥

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ
ਨਾਲਿ ਮਸਲਤਿ ਹਰਿ ਨਾਮੁ ਹਮਾਰੀ
ਕਰਦਾ ਨਿਤ ਸਾਰਾ ॥

ਹਰਿ ਨਾਮੁ ਹਮਾਰੀ ਸੰਗਤਿ ਅਤਿ
ਪਿਆਰੀ ਹਰਿ ਨਾਮੁ ਕੁਲੁ ਹਰਿ
ਨਾਮੁ ਪਰਵਾਰਾ ॥

ਜਨ ਨਾਨਕ ਕੰਉ ਹਰਿ ਨਾਮੁ ਹਰਿ
ਗੁਰਿ ਦੀਆ ਹਰਿ ਹਲਤਿ ਪਲਤਿ
ਸਦਾ ਕਰੇ ਨਿਸਤਾਰਾ ॥੧੫॥

He enjoys the hearts of all, and yet He remains detached;
He is unseen; He cannot be described.

The Perfect Guru reveals Him, and through the Word of
His Shabad, we come to understand Him.

Those who serve their Husband Lord, become like Him;
their egos are burnt away by His Shabad.

He has no rival, no attacker, no enemy.

His rule is unchanging and eternal; He does not come or go.

Night and day, His servant serves Him, singing the
Glorious Praises of the True Lord.

Beholding the Glorious Greatness of the True Lord, Nanak
blossoms forth. ||2||

Pauree:

Those whose hearts are forever filled with the Name of the
Lord, have the Name of the Lord as their Protector.

The Lord's Name is my father, the Lord's Name is my
mother; the Lord's Name is my helper and friend.

My conversation is with the Lord's Name, and my
counseling is with the Lord's Name; the Lord's Name
always takes care of me.

The Lord's Name is my most beloved society, the Lord's
Name is my ancestry, and the Lord's Name is my family.

The Guru, the Lord Incarnate, has bestowed upon servant
Nanak the Name of the Lord; in this world, and in the
next, the Lord ever saves me. ||15||

ਸਲੋਕੁ ਮਃ ੩ ॥

ਜਿਨ ਕੰਉ ਸਤਿਗੁਰੁ ਭੇਟਿਆ ਸੇ
ਹਰਿ ਕੀਰਤਿ ਸਦਾ ਕਮਾਹਿ ॥

ਅਚਿੰਤੁ ਹਰਿ ਨਾਮੁ ਤਿਨ ਕੈ ਮਨਿ
ਵਸਿਆ ਸਚੈ ਸਬਦਿ ਸਮਾਹਿ ॥

ਕੁਲੁ ਉਧਾਰਹਿ ਆਪਣਾ ਮੋਖ ਪਦਵੀ
ਆਪੇ ਪਾਹਿ ॥

ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ
ਜੇ ਗੁਰ ਚਰਨੀ ਜਨ ਪਾਹਿ ॥

ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ
ਕਿਰਪਾ ਹਰਿ ਲਾਜ ਰਖਾਹਿ ॥੧॥

ਮਃ ੩ ॥

ਹੰਉਮੈ ਅੰਦਰਿ ਖੜਕੁ ਹੈ ਖੜਕੇ
ਖੜਕਿ ਵਿਹਾਇ ॥

ਹੰਉਮੈ ਵਡਾ ਰੋਗੁ ਹੈ ਮਰਿ ਜੰਮੈ
ਆਵੈ ਜਾਇ ॥

ਜਿਨ ਕਉ ਪੂਰਬਿ ਲਿਖਿਆ ਤਿਨਾ
ਸਤਗੁਰੁ ਮਿਲਿਆ ਪ੍ਰਭੁ ਆਇ ॥

ਨਾਨਕ ਗੁਰ ਪਰਸਾਦੀ ਉਬਰੇ ਹੰਉਮੈ
ਸਬਦਿ ਜਲਾਇ ॥੨॥

ਪਉੜੀ ॥

ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ
ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥

ਹਰਿ ਨਾਮੁ ਹਮ ਸ੍ਰੇਵਹੁ ਹਰਿ ਨਾਮੁ
ਹਮ ਪੂਜਹੁ ਹਰਿ ਨਾਮੇ ਹੀ ਮਨੁ
ਰਾਤਾ ॥

ਹਰਿ ਨਾਮੈ ਜੇਵਡੁ ਕੋਈ ਅਵਰੁ ਨ
ਸੂਝੈ ਹਰਿ ਨਾਮੇ ਅੰਤਿ ਛਡਾਤਾ ॥

ਹਰਿ ਨਾਮੁ ਦੀਆ ਗੁਰਿ
ਪਰਉਪਕਾਰੀ ਧਨੁ ਧੰਨੁ ਗੁਰੂ ਕਾ
ਪਿਤਾ ਮਾਤਾ ॥

Shalok, Third Mahalaa:

Those who meet the True Guru, ever sing the Kirtan of the Lord's Praises.

The Lord's Name naturally fills their minds, and they are absorbed in the Shabad, the Word of the True Lord.

They redeem their generations, and they themselves obtain the state of liberation.

The Supreme Lord God is pleased with those who fall at the Guru's Feet.

Servant Nanak is the Lord's slave; by His Grace, the Lord preserves his honor. ||1||

Third Mahalaa:

In egotism, one is assailed by fear; he passes his life totally troubled by fear.

Egotism is such a terrible disease; he dies, to be reincarnated - he continues coming and going.

Those who have such pre-ordained destiny meet with the True Guru, God Incarnate.

O Nanak, by Guru's Grace, they are redeemed; their egos are burnt away through the Word of the Shabad. ||2||

Pauree:

The Lord's Name is my immortal, unfathomable, imperishable Creator Lord, the Architect of Destiny.

I serve the Lord's Name, I worship the Lord's Name, and my soul is imbued with the Lord's Name.

I know of no other as great as the Lord's Name; the Lord's Name shall deliver me in the end.

The Generous Guru has given me the Lord's Name; blessed, blessed are the Guru's mother and father.

ਹੰਉ ਸਤਿਗੁਰ ਅਪੁਣੇ ਕੰਉ ਸਦਾ
ਨਮਸਕਾਰੀ ਜਿਤੁ ਮਿਲਿਐ ਹਰਿ
ਨਾਮੁ ਮੈ ਜਾਤਾ ॥੧੬॥

I ever bow in humble reverence to my True Guru; meeting
Him, I have come to know the Lord's Name. ||16||

ਸਲੋਕੁ ਮਃ ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ
ਨਾਮਿ ਨ ਲਗੋ ਪਿਆਰੁ ॥
ਸਬਦੈ ਸਾਦੁ ਨ ਆਇਓ ਮਰਿ ਜਨਮੈ
ਵਾਰੋ ਵਾਰ ॥
ਮਨਮੁਖਿ ਅੰਧੁ ਨ ਚੇਤਈ ਕਿਤੁ
ਆਇਆ ਸੈਸਾਰਿ ॥
ਨਾਨਕ ਜਿਨ ਕਉ ਨਦਰਿ ਕਰੇ ਸੇ
ਗੁਰਮੁਖਿ ਲੰਘੇ ਪਾਰਿ ॥੧॥

Shalok, Third Mahalaa:

One who does not serve the Guru as Gurmukh, who does
not love the Lord's Name,
and who does not savor the taste of the Shabad, shall die,
and be reborn, over and over again.
The blind, self-willed manmukh does not think of the
Lord; why did he even come into the world?
O Nanak, that Gurmukh, upon whom the Lord casts
His Glance of Grace, crosses over the world-
ocean. ||1||

ਮਃ ੩ ॥

ਇਕੋ ਸਤਿਗੁਰੁ ਜਾਗਤਾ ਹੋਰੁ ਜਗੁ
ਸੂਤਾ ਮੋਹਿ ਪਿਆਸਿ ॥
ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ
ਸਚਿ ਨਾਮਿ ਗੁਣਤਾਸਿ ॥

Third Mahalaa:

Only the Guru is awake; the rest of the world is asleep in
emotional attachment and desire.
Those who serve the True Guru and remain wakeful, are
imbued with the True Name, the treasure of virtue.

੫੯੩

ਮਨਮੁਖਿ ਅੰਧੁ ਨ ਚੇਤਨੀ ਜਨਮਿ
ਮਰਿ ਹੋਹਿ ਬਿਨਾਸਿ ॥
ਨਾਨਕ ਗੁਰਮੁਖਿ ਤਿਨੀ ਨਾਮੁ
ਧਿਆਇਆ ਜਿਨ ਕੰਉ ਧੁਰਿ
ਪੂਰਬਿ ਲਿਖਿਆਸਿ ॥੨॥

593

The blind, self-willed manmukhs do not think of the Lord;
they are ruined through birth and death.
O Nanak, the Gurmukhs meditate on the Naam, the Name
of the Lord; this is their destiny, pre-ordained by the
Primal Lord God. ||2||

ਪਉੜੀ ॥

ਹਰਿ ਨਾਮੁ ਹਮਾਰਾ ਭੋਜਨੁ ਛਤੀਹ
ਪਰਕਾਰ ਜਿਤੁ ਖਾਇਐ ਹਮ ਕਉ
ਤ੍ਰਿਪਤਿ ਭਈ ॥

Pauree:

The Lord's Name is my food; eating the thirty-six varieties
of it, I am satisfied and satiated.

ਹਰਿ ਨਾਮੁ ਹਮਾਰਾ ਪੈਨਣੁ ਜਿਤੁ
ਫਿਰਿ ਨੰਗੇ ਨ ਹੋਵਹੁ ਹੋਰ ਪੈਨਣ ਕੀ
ਹਮਾਰੀ ਸਰਧ ਗਈ ॥

The Lord's Name is my clothing; wearing it, I shall never be naked again, and my desire to wear other clothing is gone.

ਹਰਿ ਨਾਮੁ ਹਮਾਰਾ ਵਣਜੁ ਹਰਿ
ਨਾਮੁ ਵਾਪਾਰੁ ਹਰਿ ਨਾਮੈ ਕੀ ਹਮ
ਕੰਉ ਸਤਿਗੁਰਿ ਕਾਰਕੁਨੀ ਦੀਈ ॥

The Lord's Name is my business, the Lord's Name is my commerce; the True Guru has blessed me with its use.

ਹਰਿ ਨਾਮੈ ਕਾ ਹਮ ਲੇਖਾ ਲਿਖਿਆ
ਸਭ ਜਮ ਕੀ ਅਗਲੀ ਕਾਣਿ ਗਈ ॥

I record the account of the Lord's Name, and I shall not be subject to death again.

ਹਰਿ ਕਾ ਨਾਮੁ ਗੁਰਮੁਖਿ ਕਿਨੈ
ਵਿਰਲੈ ਧਿਆਇਆ ਜਿਨ ਕੰਉ
ਪੁਰਿ ਕਰਮਿ ਪਰਾਪਤਿ ਲਿਖਤੁ
ਪਈ ॥੧੭॥

Only a few, as Gurmukh, meditate on the Lord's Name; they are blessed by the Lord, and receive their pre-ordained destiny. ||17||

ਸਲੋਕ ਮਃ ੩ ॥

Shalok, Third Mahalaa:

ਜਗਤੁ ਅਗਿਆਨੀ ਅੰਧੁ ਹੈ ਦੂਜੈ
ਭਾਇ ਕਰਮ ਕਮਾਇ ॥

The world is blind and ignorant; in the love of duality, it engages in actions.

ਦੂਜੈ ਭਾਇ ਜੇਤੇ ਕਰਮ ਕਰੇ ਦੁਖੁ
ਲਗੈ ਤਨਿ ਧਾਇ ॥

But those actions which are performed in the love of duality, cause only pain to the body.

ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ
ਕਾ ਸਬਦੁ ਕਮਾਇ ॥

By Guru's Grace, peace wells up, when one acts according to the Word of the Guru's Shabad.

ਸਚੀ ਬਾਣੀ ਕਰਮ ਕਰੇ ਅਨਦਿਨੁ
ਨਾਮੁ ਧਿਆਇ ॥

He acts according to the True Word of the Guru's Bani; night and day, he meditates on the Naam, the Name of the Lord.

ਨਾਨਕ ਜਿਤੁ ਆਪੇ ਲਾਏ ਤਿਤੁ ਲਗੇ
ਕਹਣਾ ਕਿਛੁ ਨ ਜਾਇ ॥੧॥

O Nanak, as the Lord Himself engages him, so is he engaged; no one has any say in this matter. ||1||

ਮਃ ੩ ॥

Third Mahalaa:

ਹਮ ਘਰਿ ਨਾਮੁ ਖਜਾਨਾ ਸਦਾ ਹੈ
ਭਗਤਿ ਭਰੇ ਭੰਡਾਰਾ ॥

Within the home of my own being, is the everlasting treasure of the Naam; it is a treasure house, overflowing with devotion.

ਸਤਗੁਰੁ ਦਾਤਾ ਜੀਅ ਕਾ ਸਦ ਜੀਵੈ
ਦੇਵਣਹਾਰਾ ॥

The True Guru is the Giver of the life of the soul; the Great Giver lives forever.

ਅਨਦਿਨੁ ਕੀਰਤਨੁ ਸਦਾ ਕਰਹਿ
ਗੁਰ ਕੈ ਸਬਦਿ ਅਪਾਰਾ ॥

Night and day, I continually sing the Kirtan of the Lord's Praise, through the Infinite Word of the Guru's Shabad.

ਸਬਦੁ ਗੁਰੂ ਕਾ ਸਦ ਉਚਰਹਿ ਜੁਗੁ
ਜੁਗੁ ਵਰਤਾਵਣਹਾਰਾ ॥

ਇਹੁ ਮਨੂਆ ਸਦਾ ਸੁਖਿ ਵਸੈ ਸਹਜੇ
ਕਰੇ ਵਾਪਾਰਾ ॥

ਅੰਤਰਿ ਗੁਰ ਗਿਆਨੁ ਹਰਿ ਰਤਨੁ
ਹੈ ਮੁਕਤਿ ਕਰਾਵਣਹਾਰਾ ॥

ਨਾਨਕ ਜਿਸ ਨੇ ਨਦਰਿ ਕਰੇ ਸੇ ਪਾਏ
ਸੇ ਹੋਵੈ ਦਰਿ ਸਚਿਆਰਾ ॥੨॥

ਪਉੜੀ ॥

ਪੰਨੁ ਪੰਨੁ ਸੇ ਗੁਰਸਿਖੁ ਕਹੀਐ ਜੋ
ਸਤਿਗੁਰ ਚਰਣੀ ਜਾਇ ਪਇਆ ॥

ਪੰਨੁ ਪੰਨੁ ਸੇ ਗੁਰਸਿਖੁ ਕਹੀਐ ਜਿਨਿ
ਹਰਿ ਨਾਮਾ ਮੁਖਿ ਰਾਮੁ ਕਹਿਆ ॥

ਪੰਨੁ ਪੰਨੁ ਸੇ ਗੁਰਸਿਖੁ ਕਹੀਐ ਜਿਸੁ
ਹਰਿ ਨਾਮਿ ਸੁਣਿਐ ਮਨਿ ਅਨਦੁ
ਭਇਆ ॥

ਪੰਨੁ ਪੰਨੁ ਸੇ ਗੁਰਸਿਖੁ ਕਹੀਐ ਜਿਨਿ
ਸਤਿਗੁਰ ਸੇਵਾ ਕਰਿ ਹਰਿ ਨਾਮੁ
ਲਇਆ ॥

ਤਿਸੁ ਗੁਰਸਿਖੁ ਕੰਉ ਹੰਉ ਸਦਾ
ਨਮਸਕਾਰੀ ਜੋ ਗੁਰ ਕੈ ਭਾਣੈ
ਗੁਰਸਿਖੁ ਚਲਿਆ ॥੧੮॥

ਸਲੋਕੁ ਮਃ ੩ ॥

ਮਨਹਠਿ ਕਿਨੈ ਨ ਪਾਇਓ ਸਭ ਥਕੇ
ਕਰਮ ਕਮਾਇ ॥

ਮਨਹਠਿ ਭੇਖ ਕਰਿ ਭਰਮਦੇ ਦੁਖੁ
ਪਾਇਆ ਦੂਜੈ ਭਾਇ ॥

ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ
ਵਸੈ ਮਨਿ ਆਇ ॥

I recite continually the Guru's Shabads, which have been effective throughout the ages.

This mind ever abides in peace, dealing in peace and poise.

Deep within me is the Guru's Wisdom, the Lord's jewel, the Bringer of liberation.

O Nanak, one who is blessed by the Lord's Glance of Grace obtains this, and is judged to be True in the Court of the Lord. ||2||

Pauree:

Blessed, blessed is that Sikh of the Guru, who goes and falls at the Feet of the True Guru.

Blessed, blessed is that Sikh of the Guru, who with his mouth, utters the Name of the Lord.

Blessed, blessed is that Sikh of the Guru, whose mind, upon hearing the Lord's Name, becomes blissful.

Blessed, blessed is that Sikh of the Guru, who serves the True Guru, and so obtains the Lord's Name.

I bow forever in deepest respect to that Sikh of the Guru, who walks in the Way of the Guru. ||18||

Shalok, Third Mahalaa:

No one has ever found the Lord through stubborn-mindedness. All have grown weary of performing such actions.

Through their stubborn-mindedness, and by wearing their disguises, they are deluded; they suffer in pain from the love of duality.

Riches and the supernatural spiritual powers of the Siddhas are all emotional attachments; through them, the Naam, the Name of the Lord, does not come to dwell in the mind.

ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ
ਅਗਿਆਨੁ ਅੰਧੇਰਾ ਜਾਇ ॥

Serving the Guru, the mind becomes immaculately pure, and the darkness of spiritual ignorance is dispelled.

ਨਾਮੁ ਰਤਨੁ ਘਰਿ ਪਰਗਟੁ ਹੋਆ
ਨਾਨਕ ਸਹਜਿ ਸਮਾਇ ॥੧॥

The jewel of the Naam is revealed in the home of one's own being; O Nanak, one merges in celestial bliss. ||1||

ਮਃ ੩ ॥

Third Mahalaa:

੫੯੪

594

ਸਬਦੈ ਸਾਦੁ ਨ ਆਇਓ ਨਾਮਿ ਨ
ਲਗੇ ਪਿਆਰੁ ॥

One who does not savor the taste of the Shabad, who does not love the Naam, the Name of the Lord,

ਰਸਨਾ ਫਿਕਾ ਬੋਲਣਾ ਨਿਤ ਨਿਤ
ਹੋਇ ਖੁਆਰੁ ॥

and who speaks insipid words with his tongue, is ruined, again and again.

ਨਾਨਕ ਕਿਰਤਿ ਪਇਐ ਕਮਾਵਣਾ
ਕੋਇ ਨ ਮੇਟਣਹਾਰੁ ॥੨॥

O Nanak, he acts according to the karma of his past actions, which no one can erase. ||2||

ਪਉੜੀ ॥

Pauree:

ਧਨੁ ਧਨੁ ਸਤ ਪੁਰਖੁ ਸਤਿਗੁਰੂ
ਹਮਾਰਾ ਜਿਤੁ ਮਿਲਿਐ ਹਮ ਕਉ
ਸਾਂਤਿ ਆਈ ॥

Blessed, blessed is the True Being, my True Guru; meeting Him, I have found peace.

ਧਨੁ ਧਨੁ ਸਤ ਪੁਰਖੁ ਸਤਿਗੁਰੂ
ਹਮਾਰਾ ਜਿਤੁ ਮਿਲਿਐ ਹਮ ਹਰਿ
ਭਗਤਿ ਪਾਈ ॥

Blessed, blessed is the True Being, my True Guru; meeting Him, I have attained the Lord's devotional worship.

ਧਨੁ ਧਨੁ ਹਰਿ ਭਗਤੁ ਸਤਿਗੁਰੂ
ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ
ਨਾਮਿ ਲਿਵ ਲਾਈ ॥

Blessed, blessed is the Lord's devotee, my True Guru; serving Him, I have come to enshrine love for the Name of the Lord.

ਧਨੁ ਧਨੁ ਹਰਿ ਗਿਆਨੀ ਸਤਿਗੁਰੂ
ਹਮਾਰਾ ਜਿਨਿ ਵੈਰੀ ਮਿਤ੍ਰੁ ਹਮ
ਕਉ ਸਭ ਸਮ ਦ੍ਰਿਸਟਿ
ਦਿਖਾਈ ॥

Blessed, blessed is the Knower of the Lord, my True Guru; He has taught me to look upon friend and foe alike.

ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ
ਜਿਨਿ ਹਰਿ ਨਾਮ ਸਿਉ ਹਮਾਰੀ
ਪ੍ਰੀਤਿ ਬਣਾਈ ॥੧੯॥

Blessed, blessed is the True Guru, my best friend; He has led me to embrace love for the Name of the Lord. ||19||

ਸਲੋਕੁ ਮਃ ੧ ॥

ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ
 ਝੂਰੇ ਸੰਮਾਲੇ ॥
 ਮਿਲਦਿਆ ਢਿਲ ਨ ਹੋਵਈ ਜੇ
 ਨੀਅਤਿ ਰਾਸਿ ਕਰੇ ॥੧॥

Shalok, First Mahalaa:

The soul-bride is at home, while the Husband Lord is
 away; she cherishes His memory, and mourns His absence.
 She shall meet Him without delay, if she rids herself of
 duality. ||1||

ਮਃ ੧ ॥

ਨਾਨਕ ਗਾਲੀ ਕੂੜੀਆ ਬਾਝੁ
 ਪਰੀਤਿ ਕਰੇਇ ॥
 ਤਿਚਰੁ ਜਾਣੈ ਭਲਾ ਕਰਿ ਜਿਚਰੁ
 ਲੇਵੈ ਦੇਇ ॥੨॥

First Mahalaa:

O Nanak, false is the speech of one who acts without
 loving the Lord.
 He judges things to be good, only as long as the Lord gives
 and he receives. ||2||

ਪਉੜੀ ॥

ਜਿਨਿ ਉਪਾਏ ਜੀਅ ਤਿਨਿ ਹਰਿ
 ਰਾਖਿਆ ॥
 ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥
 ਤਿਪਤਿ ਰਹੇ ਆਘਾਇ ਮਿਟੀ
 ਭਭਾਖਿਆ ॥
 ਸਭ ਅੰਦਰਿ ਇਕੁ ਵਰਤੈ ਕਿਨੈ
 ਵਿਰਲੈ ਲਾਖਿਆ ॥
 ਜਨ ਨਾਨਕ ਭਏ ਨਿਹਾਲੁ ਪ੍ਰਭ ਕੀ
 ਪਾਖਿਆ ॥੨੦॥

Pauree:

The Lord, who created the creatures, also protects them.
 I have tasted the food of Ambrosial Nectar, the True Name.
 I am satisfied and satiated, and my hunger is appeased.
 The One Lord is pervading in all, but rare are those who
 realize this.
 Servant Nanak is enraptured, in the Protection of God. ||20||

ਸਲੋਕੁ ਮਃ ੩ ॥

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ
 ਜਗਤੁ ਸੰਸਾਰੁ ॥
 ਡਿਠੈ ਮੁਕਤਿ ਨ ਹੋਵਈ ਜਿਚਰੁ
 ਸਬਦਿ ਨ ਕਰੇ ਵੀਚਾਰੁ ॥
 ਹਉਮੈ ਮੈਲੁ ਨ ਚੁਕਈ ਨਾਮਿ ਨ
 ਲਗੈ ਪਿਆਰੁ ॥
 ਇਕਿ ਆਪੇ ਬਖਸਿ ਮਿਲਾਇਅਨੁ
 ਦੁਬਿਧਾ ਤਜਿ ਵਿਕਾਰ ॥

Shalok, Third Mahalaa:

All the living beings of the world behold the True Guru.
 One is not liberated by merely seeing Him, unless one
 contemplates the Word of His Shabad.
 The filth of ego is not removed, and he does not enshrine
 love for the Naam.
 The Lord forgives some, and unites them with Himself;
 they forsake their duality and sinful ways.

ਨਾਨਕ ਇਕਿ ਦਰਸਨੁ ਦੇਖਿ ਮਰਿ
ਮਿਲੇ ਸਤਿਗੁਰ ਹੇਤਿ ਪਿਆਰਿ ॥੧॥

O Nanak, some behold the Blessed Vision of the True
Guru's Darshan, with love and affection; conquering their
ego, they meet with the Lord. ||1||

ਮਃ ੩ ॥

ਸਤਿਗੁਰੂ ਨ ਸੇਵਿਓ ਮੂਰਖ ਅੰਧ
ਗਵਾਰਿ ॥

Third Mahalaa:
The foolish, blind clown does not serve the True Guru.

ਦੂਜੈ ਭਾਇ ਬਹੁਤੁ ਦੁਖੁ ਲਾਗਾ
ਜਲਤਾ ਕਰੇ ਪੁਕਾਰ ॥

In love with duality, he endures terrible suffering, and
burning, he cries out in pain.

ਜਿਨ ਕਾਰਣਿ ਗੁਰੂ ਵਿਸਾਰਿਆ ਸੇ
ਨ ਉਪਕਰੇ ਅੰਤੀ ਵਾਰ ॥

He forgets the Guru, for the sake of mere objects, but they
will not come to his rescue in the end.

ਨਾਨਕ ਗੁਰਮਤੀ ਸੁਖੁ ਪਾਇਆ
ਬਖਸੇ ਬਖਸਣਹਾਰ ॥੨॥

Through the Guru's Instructions, Nanak has found peace;
the Forgiving Lord has forgiven him. ||2||

ਪਉੜੀ ॥

ਤੁ ਆਪੇ ਆਪਿ ਆਪਿ ਸਭੁ ਕਰਤਾ
ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥

Pauree:

You Yourself, all by Yourself, are the Creator of all. If
there were any other, then I would speak of another.

ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ
ਆਪੇ ਜਲਿ ਥਲਿ ਰਵਿ ਰਹੀਐ ॥

The Lord Himself speaks, and causes us to speak; He
Himself is pervading the water and the land.

ਹਰਿ ਆਪੇ ਮਾਰੈ ਹਰਿ ਆਪੇ ਛੋਡੈ
ਮਨ ਹਰਿ ਸਰਣੀ ਪੜਿ ਰਹੀਐ ॥

The Lord Himself destroys, and the Lord Himself saves.
O mind, seek and remain in the Lord's Sanctuary.

ਹਰਿ ਬਿਨੁ ਕੋਈ ਮਾਰਿ ਜੀਵਾਲਿ
ਨ ਸਕੈ ਮਨ ਹੋਇ ਨਿਚਿੰਦ ਨਿਸਲੁ
ਹੋਇ ਰਹੀਐ ॥

Other than the Lord, no one can kill or rejuvenate. O mind,
do not be anxious - remain fearless.

ਉਠਦਿਆ ਬਹਦਿਆ ਸੁਤਿਆ
ਸਦਾ ਸਦਾ ਹਰਿ ਨਾਮੁ ਧਿਆਈਐ
ਜਨ ਨਾਨਕ ਗੁਰਮੁਖਿ ਹਰਿ ਲਹੀਐ
॥੨੧॥੧॥ ਸੁਧੁ

While standing, sitting, and sleeping, forever and ever,
meditate on the Lord's Name; O servant Nanak, as
Gurmukh, you shall attain the Lord. ||21||1||Sudh||

ਪਦੌ

ੴ ਸਤਿ ਨਾਮੁ ਕਰਤਾ ਪੁਰਖੁ
ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ ॥

595

One Universal Creator God. Truth Is The Name.
Creative Being Personified. No Fear. No Hatred.
Image Of The Undying. Beyond Birth. Self-Existent.
By Guru's Grace:

ਸੋਰਠਿ ਮਹਲਾ ੧ ਘਰੁ ੧
ਚਉਪਦੇ ॥

Sorat'h, First Mahalaa, First House,
Chau-Padas:

ਸਭਨਾ ਮਰਣਾ ਆਇਆ ਵੇਛੋੜਾ
ਸਭਨਾਹ ॥

Death comes to all, and all must suffer separation.

ਪੁਛਹੁ ਜਾਇ ਸਿਆਣਿਆ ਆਗੈ
ਮਿਲਣੁ ਕਿਨਾਹ ॥

Go and ask the clever people, whether they shall meet in
the world hereafter.

ਜਿਨ ਮੇਰਾ ਸਾਹਿਬੁ ਵੀਸਰੈ ਵਡੜੀ
ਵੇਦਨ ਤਿਨਾਹ ॥੧॥

Those who forget my Lord and Master shall suffer in
terrible pain. ||1||

ਭੀ ਸਾਲਾਹਿਹੁ ਸਾਚਾ ਸੋਇ ॥
ਜਾ ਕੀ ਨਦਰਿ ਸਦਾ ਸੁਖੁ ਹੋਇ ॥
ਰਹਾਉ ॥

So praise the True Lord,
by whose Grace peace ever prevails. ||Pause||

ਵਡਾ ਕਰਿ ਸਾਲਾਹਣਾ ਹੈ ਭੀ ਹੋਸੀ
ਸੋਇ ॥

Praise Him as great; He is, and He shall ever be.

ਸਭਨਾ ਦਾਤਾ ਏਕੁ ਤੂ ਮਾਣਸ ਦਾਤਿ
ਨ ਹੋਇ ॥

You alone are the Great Giver; mankind cannot give
anything.

ਜੇ ਤਿਸੁ ਭਾਵੈ ਸੇ ਥੀਐ ਰੰਨ ਕਿ
ਰੁੰਨੈ ਹੋਇ ॥੨॥

Whatever pleases Him, comes to pass; what good does it
do to cry out in protest? ||2||

ਧਰਤੀ ਉਪਰਿ ਕੋਟ ਗੜ ਕੇਤੀ ਗਈ
ਵਜਾਇ ॥

Many have proclaimed their sovereignty over
millions of fortresses on the earth, but they have
now departed.

ਜੇ ਅਸਮਾਨਿ ਨ ਮਾਵਨੀ ਤਿਨ ਨਕਿ
ਨਥਾ ਪਾਇ ॥

And those, whom even the sky could not contain, had
ropes put through their noses.

ਜੇ ਮਨ ਜਾਣਹਿ ਸੂਲੀਆ ਕਾਹੇ
ਮਿਠਾ ਖਾਹਿ ॥੩॥

O mind, if you only knew the torment in your future,
you would not relish the sweet pleasures of the
present. ||3||

ਨਾਨਕ ਅਉਗੁਣ ਜੇਤੜੇ ਤੇਤੇ ਗਲੀ
ਜੰਜੀਰ ॥

O Nanak, as many as are the sins one commits, so many
are the chains around his neck.

ਜੇ ਗੁਣ ਹੋਨਿ ਤ ਕਟੀਅਨਿ ਸੇ
ਭਾਈ ਸੇ ਵੀਰ ॥

If he possesses virtues, then the chains are cut away; these
virtues are his brothers, his true brothers.

ਅਗੈ ਗਏ ਨ ਮੰਨੀਅਨਿ ਮਾਰਿ
ਕਢਹੁ ਵੇਪੀਰ ॥੪॥੧॥

Going to the world hereafter, those who have no
Guru are not accepted; they are beaten, and
expelled. ||4||1||

ਸੋਰਠਿ ਮਹਲਾ ੧ ਘਰੁ ੧ ॥

ਮਨੁ ਹਾਲੀ ਕਿਰਸਾਣੀ ਕਰਣੀ
ਸਰਮੁ ਪਾਣੀ ਤਨੁ ਖੇਤੁ ॥

ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ
ਗਰੀਬੀ ਵੇਸੁ ॥

ਭਾਉ ਕਰਮ ਕਰਿ ਜੰਮਸੀ ਸੇ ਘਰ
ਭਾਗਠ ਦੇਖੁ ॥੧॥

ਬਾਬਾ ਮਾਇਆ ਸਾਥਿ ਨ ਹੋਇ ॥

ਇਨਿ ਮਾਇਆ ਜਗੁ ਮੋਹਿਆ
ਵਿਰਲਾ ਬੂਝੈ ਕੋਇ ॥ ਰਹਾਉ ॥

ਹਾਣੁ ਹਟੁ ਕਰਿ ਆਰਜਾ ਸਚੁ ਨਾਮੁ
ਕਰਿ ਵਥੁ ॥

ਸੁਰਤਿ ਸੋਚ ਕਰਿ ਭਾਂਡਸਾਲ ਤਿਸੁ
ਵਿਚਿ ਤਿਸ ਨੋ ਰਖੁ ॥

ਵਣਜਾਰਿਆ ਸਿਉ ਵਣਜੁ ਕਰਿ ਲੈ
ਲਾਹਾ ਮਨ ਹਸੁ ॥੨॥

ਸੁਣਿ ਸਾਸਤ ਸਉਦਾਗਰੀ ਸਤੁ ਘੋੜੇ
ਲੈ ਚਲੁ ॥

ਖਰਚੁ ਬੰਨੁ ਚੰਗਿਆਈਆ ਮਤੁ ਮਨ
ਜਾਣਹਿ ਕਲੁ ॥

ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ
ਲਹਹਿ ਮਹਲੁ ॥੩॥

ਲਾਇ ਚਿਤੁ ਕਰਿ ਚਾਕਰੀ ਮੰਨਿ
ਨਾਮੁ ਕਰਿ ਕੰਮੁ ॥

ਪਦ

ਬੰਨੁ ਬਦੀਆ ਕਰਿ ਧਾਵਣੀ ਤਾ ਕੋ
ਆਖੈ ਧੰਨੁ ॥

ਨਾਨਕ ਵੇਖੈ ਨਦਰਿ ਕਰਿ ਚੜੈ
ਚਵਗਣ ਵੰਨੁ ॥੪॥੨॥

Sorat'h, First Mahalaa, First House:

Make your mind the farmer, good deeds the farm, modesty
the water, and your body the field.

Let the Lord's Name be the seed, contentment the plow,
and your humble dress the fence.

Doing deeds of love, the seed shall sprout, and you shall
see your home flourish. ||1||

O Baba, the wealth of Maya does not go with anyone.

This Maya has bewitched the world, but only a rare few
understand this. ||Pause||

Make your ever-decreasing life your shop, and make the
Lord's Name your merchandise.

Make understanding and contemplation your warehouse,
and in that warehouse, store the Lord's Name.

Deal with the Lord's dealers, earn your profits, and rejoice
in your mind. ||2||

Let your trade be listening to scripture, and let Truth be the
horses you take to sell.

Gather up merits for your travelling expenses, and do not
think of tomorrow in your mind.

When you arrive in the land of the Formless Lord, you
shall find peace in the Mansion of His Presence. ||3||

Let your service be the focusing of your consciousness,
and let your occupation be the placing of faith in
the Naam.

596

Let your work be restraint from sin; only then will people
call you blessed.

O Nanak, the Lord shall look upon you with His Glance
of Grace, and you shall be blessed with honor four times
over. ||4||2||

ਸੋਰਠਿ ਮਃ ੧ ਚਉਤੁਕੇ ॥

ਮਾਇ ਬਾਪ ਕੋ ਬੇਟਾ ਨੀਕਾ ਸਸੁਰੈ
ਚਤੁਰੁ ਜਵਾਈ ॥

ਬਾਲ ਕੰਨਿਆ ਕੋ ਬਾਪੁ ਪਿਆਰਾ
ਭਾਈ ਕੋ ਅਤਿ ਭਾਈ ॥

ਹੁਕਮੁ ਭਇਆ ਬਾਹਰੁ ਘਰੁ ਛੋਡਿਆ
ਖਿਨ ਮਹਿ ਭਈ ਪਰਾਈ ॥

ਨਾਮੁ ਦਾਨੁ ਇਸਨਾਨੁ ਨ ਮਨਮੁਖਿ
ਤਿਤੁ ਤਨਿ ਧੂੜਿ ਧੁਮਾਈ ॥੧॥

ਮਨੁ ਮਾਨਿਆ ਨਾਮੁ ਸਖਾਈ ॥

ਪਾਇ ਪਰਉ ਗੁਰ ਕੈ ਬਲਿਹਾਰੈ
ਜਿਨਿ ਸਾਚੀ ਬੂਝ ਬੁਝਾਈ ॥
ਰਹਾਉ ॥

ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ
ਜਨ ਸਿਉ ਵਾਦੁ ਰਚਾਈ ॥

ਮਾਇਆ ਮਗਨੁ ਅਹਿਨਿਸਿ ਮਗੁ
ਜੋਹੈ ਨਾਮੁ ਨ ਲੇਵੈ ਮਰੈ ਬਿਖੁ
ਖਾਈ ॥

ਗੰਧਣ ਵੈਣਿ ਰਤਾ ਹਿਤਕਾਰੀ ਸਬਦੈ
ਸੁਰਤਿ ਨ ਆਈ ॥

ਰੰਗਿ ਨ ਰਾਤਾ ਰਸਿ ਨਹੀ ਬੇਧਿਆ
ਮਨਮੁਖਿ ਪਤਿ ਗਵਾਈ ॥੨॥

ਸਾਧ ਸਭਾ ਮਹਿ ਸਹਜੁ ਨ ਚਾਖਿਆ
ਜਿਹਬਾ ਰਸੁ ਨਹੀ ਰਾਈ ॥

ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ
ਦਰ ਕੀ ਖਬਰਿ ਨ ਪਾਈ ॥

ਅਖੀ ਮੀਟਿ ਚਲਿਆ ਅੰਧਿਆਰਾ
ਘਰੁ ਦਰੁ ਦਿਸੈ ਨ ਭਾਈ ॥

ਜਮ ਦਰਿ ਬਾਧਾ ਠਉਰ ਨ ਪਾਵੈ
ਅਪੁਨਾ ਕੀਆ ਕਮਾਈ ॥੩॥

Sorat'h, First Mahalaa, Chau-Tukas:

The son is dear to his mother and father; he is the wise son-in-law to his father-in-law.

The father is dear to his son and daughter, and the brother is very dear to his brother.

By the Order of the Lord's Command, he leaves his house and goes outside, and in an instant, everything becomes alien to him.

The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1||

The mind is comforted by the Comforter of the Naam.

I fall at the Guru's feet - I am a sacrifice to Him; He has given me to understand the true understanding. ||Pause||

The mind is impressed with the false love of the world; he quarrels with the Lord's humble servant.

Infatuated with Maya, night and day, he sees only the worldly path; he does not chant the Naam, and drinking poison, he dies.

He is imbued and infatuated with vicious talk; the Word of the Shabad does not come into his consciousness.

He is not imbued with the Lord's Love, and he is not impressed by the taste of the Name; the self-willed manmukh loses his honor. ||2||

He does not enjoy celestial peace in the Company of the Holy, and there is not even a bit of sweetness on his tongue.

He calls his mind, body and wealth his own; he has no knowledge of the Court of the Lord.

Closing his eyes, he walks in darkness; he cannot see the home of his own being, O Siblings of Destiny.

Tied up at Death's door, he finds no place of rest; he receives the rewards of his own actions. ||3||

ਨਦਰਿ ਕਰੇ ਤਾ ਅਖੀ ਵੇਖਾ ਕਹਣਾ
ਕਥਨੁ ਨ ਜਾਈ ॥

When the Lord casts His Glance of Grace, then I see Him
with my own eyes; He is indescribable, and cannot be
described.

ਕੰਨੀ ਸੁਣਿ ਸੁਣਿ ਸਬਦਿ ਸਲਾਹੀ
ਅੰਮ੍ਰਿਤੁ ਰਿਦੈ ਵਸਾਈ ॥

With my ears, I continually listen to the Word of the
Shabad, and I praise Him; His Ambrosial Name abides
within my heart.

ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ
ਜੋਤਿ ਸਮਾਈ ॥

He is Fearless, Formless and absolutely without
vengeance; I am absorbed in His Perfect Light.

ਨਾਨਕ ਗੁਰ ਵਿਣੁ ਭਰਮੁ ਨ ਭਾਗੈ
ਸਚਿ ਨਾਮਿ ਵਡਿਆਈ ॥੪॥੩॥

O Nanak, without the Guru, doubt is not dispelled; through
the True Name, glorious greatness is obtained. ||4||3||

ਸੋਰਠਿ ਮਹਲਾ ੧ ਦੁਤੁਕੇ ॥

Sorat'h, First Mahalaa, Du-Tukas:

ਪੁਤ੍ਰੁ ਧਰਤੀ ਪੁਤ੍ਰੁ ਪਾਣੀ ਆਸਣੁ
ਚਾਰਿ ਕੁੰਟ ਚਉਬਾਰਾ ॥

In the realm of land, and in the realm of water, Your seat is
the chamber of the four directions.

ਸਗਲ ਭਵਣ ਕੀ ਮੂਰਤਿ ਏਕਾ ਮੁਖਿ
ਤੇਰੈ ਟਕਸਾਲਾ ॥੧॥

Yours is the one and only form of the entire universe; Your
mouth is the mint to fashion all. ||1||

ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥

O my Lord Master, Your play is so wonderful!

ਜਲਿ ਥਲਿ ਮਹੀਅਲਿ ਭਰਿਪੁਰਿ
ਲੀਣਾ ਆਪੇ ਸਰਬ ਸਮਾਣਾ ॥
ਰਹਾਉ ॥

You are pervading and permeating the water, the land and
the sky; You Yourself are contained in all. ||Pause||

ਜਹ ਜਹ ਦੇਖਾ ਤਹ ਜੋਤਿ ਤੁਮਾਰੀ
ਤੇਰਾ ਰੂਪੁ ਕਿਨੇਹਾ ॥

Wherever I look, there I see Your Light, but what is Your
form?

ਇਕਤੁ ਰੂਪਿ ਫਿਰਹਿ ਪਰਛੰਨਾ ਕੋਇ
ਨ ਕਿਸ ਹੀ ਜੇਹਾ ॥੨॥

You have one form, but it is unseen; there is none like any
other. ||2||

ਅੰਡਜ ਜੇਰਜ ਉਤਭੁਜ ਸੇਤਜ ਤੇਰੇ
ਕੀਤੇ ਜੰਤਾ ॥

The beings born of eggs, born of the womb, born of the
earth and born of sweat, all are created by You.

ਏਕੁ ਪੁਰਬੁ ਮੈ ਤੇਰਾ ਦੇਖਿਆ ਤੂ
ਸਭਨਾ ਮਾਹਿ ਰਵੰਤਾ ॥੩॥

I have seen one glory of Yours, that You are pervading and
permeating in all. ||3||

ਤੇਰੇ ਗੁਣ ਬਹੁਤੇ ਮੈ ਏਕੁ ਨ
ਜਾਣਿਆ ਮੈ ਮੂਰਖ ਕਿਛੁ ਦੀਜੈ ॥

Your Glories are so numerous, and I do not know even
one of them; I am such a fool - please, give me some
of them!

ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ
ਡੁਬਦਾ ਪਥਰੁ ਲੀਜੈ ॥੪॥੪॥

Prays Nanak, listen, O my Lord Master: I am sinking like a
stone - please, save me! ||4||4||

ਸੋਰਠਿ ਮਹਲਾ ੧ ॥

ਹਉ ਪਾਪੀ ਪਤਿਤੁ ਪਰਮ ਪਾਖੰਡੀ
ਤੂ ਨਿਰਮਲੁ ਨਿਰੰਕਾਰੀ ॥

ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ
ਠਾਕੁਰ ਸਰਣਿ ਤੁਮਾਰੀ ॥੧॥

ਕਰਤਾ ਤੂ ਮੈ ਮਾਣੁ ਨਿਮਾਣੇ ॥

ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ
ਸਬਦਿ ਸਮਾਣੇ ॥ ਰਹਾਉ ॥

ਤੂ ਪੂਰਾ ਹਮ ਉਰੇ ਹੋਛੇ ਤੂ ਗਉਰਾ
ਹਮ ਹਉਰੇ ॥

੫੯੭

ਤੁਝ ਹੀ ਮਨ ਰਾਤੇ ਅਹਿਨਿਸਿ
ਪਰਭਾਤੇ ਹਰਿ ਰਸਨਾ ਜਪਿ
ਮਨ ਰੇ ॥੨॥

ਤੁਮ ਸਾਚੇ ਹਮ ਤੁਮ ਹੀ ਰਾਚੇ
ਸਬਦਿ ਭੇਦਿ ਫੁਨਿ ਸਾਚੇ ॥

ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ
ਜਨਮੇ ਸੇ ਕਾਚੇ ॥੩॥

ਅਵਰੁ ਨ ਦੀਸੈ ਕਿਸੁ ਸਾਲਾਹੀ
ਤਿਸਹਿ ਸਰੀਕੁ ਨ ਕੋਈ ॥

ਪ੍ਰਣਵਤਿ ਨਾਨਕੁ ਦਾਸਨਿ ਦਾਸਾ
ਗੁਰਮਤਿ ਜਾਨਿਆ ਸੋਈ ॥੪॥੫॥

ਸੋਰਠਿ ਮਹਲਾ ੧ ॥

ਅਲਖ ਅਪਾਰ ਅਗੰਮ ਅਗੋਚਰ ਨਾ
ਤਿਸੁ ਕਾਲੁ ਨ ਕਰਮਾ ॥

ਜਾਤਿ ਅਜਾਤਿ ਅਜੋਨੀ ਸੰਭਉ ਨਾ
ਤਿਸੁ ਭਾਉ ਨ ਭਰਮਾ ॥੧॥

ਸਾਚੇ ਸਚਿਆਰ ਵਿਟਹੁ ਕੁਰਬਾਣੁ ॥

Sorat'h, First Mahalaa:

I am a wicked sinner and a great hypocrite; You are the Immaculate and Formless Lord.

Tasting the Ambrosial Nectar, I am imbued with supreme bliss; O Lord and Master, I seek Your Sanctuary. ||1||

O Creator Lord, You are the honor of the dishonored.

In my lap is the honor and glory of the wealth of the Name; I merge into the True Word of the Shabad. ||Pause||

You are perfect, while I am worthless and imperfect. You are profound, while I am trivial.

597

My mind is imbued with You, day and night and morning, O Lord; my tongue chants Your Name, and my mind meditates on You. ||2||

You are True, and I am absorbed into You; through the mystery of the Shabad, I shall ultimately become True as well.

Those who are imbued with the Naam day and night are pure, while those who die to be reborn are impure. ||3||

I do not see any other like the Lord; who else should I praise? No one is equal to Him.

Prays Nanak, I am the slave of His slaves; by Guru's Instruction, I know Him. ||4||5||

Sorat'h, First Mahalaa:

He is unknowable, infinite, unapproachable and imperceptible. He is not subject to death or karma.

His caste is casteless; He is unborn, self-illuminated, and free of doubt and desire. ||1||

I am a sacrifice to the Truest of the True.

ਨਾ ਤਿਸੁ ਰੂਪ ਵਰਨੁ ਨਹੀ ਰੇਖਿਆ
ਸਾਚੈ ਸਬਦਿ ਨੀਸਾਣੁ ॥ ਰਹਾਉ ॥

He has no form, no color and no features; through the True Word of the Shabad, He reveals Himself. ||Pause||

ਨਾ ਤਿਸੁ ਮਾਤ ਪਿਤਾ ਸੁਤ ਬੰਧਪ
ਨਾ ਤਿਸੁ ਕਾਮੁ ਨ ਨਾਰੀ ॥

He has no mother, father, sons or relatives; He is free of sexual desire; He has no wife.

ਅਕੁਲ ਨਿਰੰਜਨ ਅਪਰ ਪਰੰਪਰੁ
ਸਗਲੀ ਜੋਤਿ ਤੁਮਾਰੀ ॥੨॥

He has no ancestry; He is immaculate. He is infinite and endless; O Lord, Your Light is pervading all. ||2||

ਘਟ ਘਟ ਅੰਤਰਿ ਬ੍ਰਹਮੁ ਲੁਕਾਇਆ
ਘਟਿ ਘਟਿ ਜੋਤਿ ਸਬਾਈ ॥

Deep within each and every heart, God is hidden; His Light is in each and every heart.

ਬਜਰ ਕਪਾਟ ਮੁਕਤੇ ਗੁਰਮਤੀ
ਨਿਰਭੈ ਤਾੜੀ ਲਾਈ ॥੩॥

The heavy doors are opened by Guru's Instructions; one becomes fearless, in the trance of deep meditation. ||3||

ਜੰਤ ਉਪਾਇ ਕਾਲੁ ਸਿਰਿ ਜੰਤਾ
ਵਸਗਤਿ ਜੁਗਤਿ ਸਬਾਈ ॥

The Lord created all beings, and placed death over the heads of all; all the world is under His Power.

ਸਤਿਗੁਰੁ ਸੇਵਿ ਪਦਾਰਥੁ ਪਾਵਹਿ
ਛੁਟਹਿ ਸਬਦੁ ਕਮਾਈ ॥੪॥

Serving the True Guru, the treasure is obtained; living the Word of the Shabad, one is emancipated. ||4||

ਸੂਚੈ ਭਾਡੈ ਸਾਚੁ ਸਮਾਵੈ ਵਿਰਲੇ
ਸੂਚਾਚਾਰੀ ॥

In the pure vessel, the True Name is contained; how few are those who practice true conduct.

ਤੰਤੈ ਕਉ ਪਰਮ ਤੰਤੁ ਮਿਲਾਇਆ
ਨਾਨਕ ਸਰਣਿ ਤੁਮਾਰੀ ॥੫॥੬॥

The individual soul is united with the Supreme Soul; Nanak seeks Your Sanctuary, Lord. ||5||6||

ਸੋਰਠਿ ਮਹਲਾ ੧ ॥

Sorat'h, First Mahalaa:

ਜਿਉ ਮੀਨਾ ਬਿਨੁ ਪਾਣੀਐ ਤਿਉ
ਸਾਕਤੁ ਮਰੈ ਪਿਆਸ ॥

Like a fish without water is the faithless cynic, who dies of thirst.

ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ
ਬਿਰਥਾ ਜਾਵੈ ਸਾਸੁ ॥੧॥

So shall you die, O mind, without the Lord, as your breath goes in vain. ||1||

ਮਨ ਰੇ ਰਾਮ ਨਾਮ ਜਸੁ ਲੇਇ ॥

O mind, chant the Lord's Name, and praise Him.

ਬਿਨੁ ਗੁਰ ਇਹੁ ਰਸੁ ਕਿਉ ਲਹਉ
ਗੁਰੁ ਮੇਲੈ ਹਰਿ ਦੇਇ ॥ ਰਹਾਉ ॥

Without the Guru, how will you obtain this juice? The Guru shall unite you with the Lord. ||Pause||

ਸੰਤ ਜਨਾ ਮਿਲੁ ਸੰਗਤੀ ਗੁਰਮੁਖਿ
ਤੀਰਥੁ ਹੋਇ ॥

For the Gurmukh, meeting with the Society of the Saints is like making a pilgrimage to a sacred shrine.

ਅਠਸਠਿ ਤੀਰਥ ਮਜਨਾ ਗੁਰ ਦਰਸੁ
ਪਰਾਪਤਿ ਹੋਇ ॥੨॥

The benefit of bathing at the sixty-eight sacred shrines of pilgrimage is obtained by the Blessed Vision of the Guru's Darshan. ||2||

ਜਿਉ ਜੋਗੀ ਜਤ ਬਾਹਰਾ ਤਪੁ ਨਾਹੀ
ਸਤੁ ਸੰਤੋਖੁ ॥

ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ
ਅੰਤਰਿ ਦੇਖੁ ॥੩॥

ਸਾਕਤ ਪ੍ਰੇਮੁ ਨ ਪਾਈਐ ਹਰਿ
ਪਾਈਐ ਸਤਿਗੁਰ ਭਾਇ ॥

ਸੁਖ ਦੁਖ ਦਾਤਾ ਗੁਰੁ ਮਿਲੈ ਕਹੁ
ਨਾਨਕ ਸਿਫਤਿ ਸਮਾਇ ॥੪॥੭॥

ਸੋਰਠਿ ਮਹਲਾ ੧ ॥

ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ
ਹਮ ਥਾਰੇ ਭੇਖਾਰੀ ਜੀਉ ॥

ਮੈ ਕਿਆ ਮਾਗਉ ਕਿਛੁ ਬਿਰੁ ਨ
ਰਹਾਈ ਹਰਿ ਦੀਜੈ ਨਾਮੁ ਪਿਆਰੀ
ਜੀਉ ॥੧॥

ਘਟਿ ਘਟਿ ਰਵਿ ਰਹਿਆ ਬਨਵਾਰੀ ॥

ਜਲਿ ਥਲਿ ਮਹੀਅਲਿ ਗੁਪਤੋ ਵਰਤੈ
ਗੁਰ ਸਬਦੀ ਦੇਖਿ ਨਿਹਾਰੀ ਜੀਉ ॥
ਰਹਾਉ ॥

ਮਰਤ ਪਇਆਲ ਅਕਾਸੁ
ਦਿਖਾਇਓ ਗੁਰਿ ਸਤਿਗੁਰਿ ਕਿਰਪਾ
ਧਾਰੀ ਜੀਉ ॥

ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ
ਭੀਤਰਿ ਦੇਖੁ ਮੁਰਾਰੀ ਜੀਉ ॥੨॥

੫੯੮

ਜਨਮ ਮਰਨ ਕਉ ਇਹੁ ਜਗੁ ਬਪੁੜੋ
ਇਨਿ ਦੂਜੈ ਭਗਤਿ ਵਿਸਾਰੀ ਜੀਉ ॥

ਸਤਿਗੁਰੁ ਮਿਲੈ ਤ ਗੁਰਮਤਿ ਪਾਈਐ
ਸਾਕਤ ਬਾਜੀ ਹਾਰੀ ਜੀਉ ॥੩॥

Like the Yogi without abstinence, and like penance without
truth and contentment,

so is the body without the Lord's Name; death will slay it,
because of the sin within. ||3||

The faithless cynic does not obtain the Lord's Love; the
Lord's Love is obtained only through the True Guru.

One who meets with the Guru, the Giver of pleasure
and pain, says Nanak, is absorbed in the Lord's
Praise. ||4||7||

Sorat'h, First Mahalaa:

You, God, are the Giver of gifts, the Lord of perfect
understanding; I am a mere beggar at Your Door.

What should I beg for? Nothing remains permanent;
O Lord, please, bless me with Your Beloved Name. ||1||

In each and every heart, the Lord, the Lord of the forest, is
permeating and pervading.

In the water, on the land, and in the sky, He is pervading
but hidden; through the Word of the Guru's Shabad, He is
revealed. ||Pause||

In this world, in the nether regions of the underworld,
and in the Akaashic Ethers, the Guru, the True Guru, has
shown me the Lord; He has showered me with His Mercy.

He is the unborn Lord God; He is, and shall ever be. Deep
within your heart, behold Him, the Destroyer of ego. ||2||

598

This wretched world is caught in birth and death; in the
love of duality, it has forgotten devotional worship of
the Lord.

Meeting the True Guru, the Guru's Teachings are obtained;
the faithless cynic loses the game of life. ||3||

ਸਤਿਗੁਰ ਬੰਧਨ ਤੋੜਿ ਨਿਰਾਰੇ
ਬਹੁੜਿ ਨ ਗਰਭ ਮਝਾਰੀ ਜੀਉ ॥

ਨਾਨਕ ਗਿਆਨ ਰਤਨੁ ਪਰਗਾਸਿਆ
ਹਰਿ ਮਨਿ ਵਸਿਆ ਨਿਰੰਕਾਰੀ
ਜੀਉ ॥੪॥੮॥

ਸੋਰਠਿ ਮਹਲਾ ੧ ॥

ਜਿਸੁ ਜਲ ਨਿਧਿ ਕਾਰਣਿ ਤੁਮ
ਜਗਿ ਆਏ ਸੇ ਅੰਮ੍ਰਿਤੁ ਗੁਰ ਪਾਹੀ
ਜੀਉ ॥

ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ
ਇਹੁ ਫਲੁ ਨਾਹੀ ਜੀਉ ॥੧॥

ਮਨ ਰੇ ਥਿਰੁ ਰਹੁ ਮਤੁ ਕਤ ਜਾਹੀ
ਜੀਉ ॥

ਬਾਹਰਿ ਢੁਢਤ ਬਹੁਤੁ ਦੁਖੁ ਪਾਵਹਿ
ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥
ਰਹਾਉ ॥

ਅਵਗੁਣ ਛੋਡਿ ਗੁਣਾ ਕਉ ਧਾਵਹੁ
ਕਰਿ ਅਵਗੁਣ ਪਛੁਤਾਹੀ ਜੀਉ ॥

ਸਰ ਅਪਸਰ ਕੀ ਸਾਰ ਨ ਜਾਣਹਿ
ਫਿਰਿ ਫਿਰਿ ਕੀਚ ਬੁਡਾਹੀ
ਜੀਉ ॥੨॥

ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ
ਨਾਵਹੁ ਕਾਹੀ ਜੀਉ ॥

ਨਿਰਮਲ ਨਾਮੁ ਜਪਹੁ ਸਦ ਗੁਰਮੁਖਿ
ਅੰਤਰ ਕੀ ਗਤਿ ਤਾਹੀ ਜੀਉ ॥੩॥

ਪਰਹਰਿ ਲੋਭੁ ਨਿੰਦਾ ਕੂੜੁ
ਤਿਆਗਹੁ ਸਚੁ ਗੁਰ ਬਚਨੀ ਫਲੁ
ਪਾਹੀ ਜੀਉ ॥

ਜਿਉ ਭਾਵੈ ਤਿਉ ਰਾਖਹੁ ਹਰਿ
ਜੀਉ ਜਨ ਨਾਨਕ ਸਬਦਿ ਸਲਾਹੀ
ਜੀਉ ॥੪॥੯॥

Breaking my bonds, the True Guru has set me free, and
I shall not be cast into the womb of reincarnation again.

O Nanak, the jewel of spiritual wisdom shines forth, and
the Lord, the Formless Lord, dwells within my mind. ||4||8||

Sorat'h, First Mahalaa:

The treasure of the Name, for which you have come into
the world - that Ambrosial Nectar is with the Guru.

Renounce costumes, disguises and clever tricks; this fruit
is not obtained by duplicity. ||1||

O my mind, remain steady, and do not wander away.

By searching around on the outside, you shall only suffer
great pain; the Ambrosial Nectar is found within the home
of your own being. ||Pause||

Renounce corruption, and seek virtue; committing sins,
you shall only come to regret and repent.

You do not know the difference between good and evil;
again and again, you sink into the mud. ||2||

Within you is the great filth of greed and falsehood; why
do you bother to wash your body on the outside?

Chant the Immaculate Naam, the Name of the Lord
always, under Guru's Instruction; only then will your
innermost being be emancipated. ||3||

Let greed and slander be far away from you, and renounce
falsehood; through the True Word of the Guru's Shabad,
you shall obtain the true fruit.

As it pleases You, You preserve me, Dear Lord; servant
Nanak sings the Praises of Your Shabad. ||4||9||

ਸੋਰਠਿ ਮਹਲਾ ੧ ਪੰਚਪਦੇ ॥

ਅਪਨਾ ਘਰੁ ਮੂਸਤ ਰਾਖਿ ਨ ਸਾਕਹਿ
ਕੀ ਪਰ ਘਰੁ ਜੋਹਨ ਲਾਗਾ ॥

ਘਰੁ ਦਰੁ ਰਾਖਹਿ ਜੇ ਰਸੁ ਚਾਖਹਿ
ਜੇ ਗੁਰਮੁਖਿ ਸੇਵਕੁ ਲਾਗਾ ॥੧॥

ਮਨ ਰੇ ਸਮਝੁ ਕਵਨ ਮਤਿ ਲਾਗਾ ॥
ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ
ਪਛੁਤਾਹਿ ਅਭਾਗਾ ॥ ਰਹਾਉ ॥

ਆਵਤ ਕਉ ਹਰਖ ਜਾਤ ਕਉ ਰੋਵਹਿ
ਇਹੁ ਦੁਖੁ ਸੁਖੁ ਨਾਲੇ ਲਾਗਾ ॥

ਆਪੇ ਦੁਖ ਸੁਖ ਭੋਗਿ ਭੋਗਾਵੈ
ਗੁਰਮੁਖਿ ਸੋ ਅਨਰਾਗਾ ॥੨॥

ਹਰਿ ਰਸ ਉਪਰਿ ਅਵਰੁ ਕਿਆ
ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥

ਮਾਇਆ ਮੋਹਿਤ ਜਿਨਿ ਇਹੁ ਰਸੁ
ਖੋਇਆ ਜਾ ਸਾਕਤ ਦੁਰਮਤਿ
ਲਾਗਾ ॥੩॥

ਮਨ ਕਾ ਜੀਉ ਪਵਨਪਤਿ ਦੇਹੀ
ਦੇਹੀ ਮਹਿ ਦੇਉ ਸਮਾਗਾ ॥

ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ
ਤ੍ਰਿਪਤੈ ਹਰਿ ਲਿਵ ਲਾਗਾ ॥੪॥

ਸਾਧਸੰਗਤਿ ਮਹਿ ਹਰਿ ਰਸੁ
ਪਾਈਐ ਗੁਰਿ ਮਿਲਿਐ ਜਮ ਭਉ
ਭਾਗਾ ॥

ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ
ਪਾਏ ਮਸਤਕਿ ਭਾਗਾ ॥੫॥੧੦॥

ਸੋਰਠਿ ਮਹਲਾ ੧ ॥

ਸਰਬ ਜੀਆ ਸਿਰਿ ਲੇਖੁ ਧੁਰਾਹੂ
ਬਿਨੁ ਲੇਖੈ ਨਹੀ ਕੋਈ ਜੀਉ ॥

Sorat'h, First Mahalaa, Panch-Padas:

You cannot save your own home from being plundered;
why do you spy on the houses of others?

That Gurmukh who joins himself to the Guru's service,
saves his own home, and tastes the Lord's Nectar. ||1||

O mind, you must realize what your intellect is focused on.
Forgetting the Naam, the Name of the Lord, one is
involved with other tastes; the unfortunate wretch shall
come to regret it in the end. ||Pause||

When things come, he is pleased, but when they go, he
weeps and wails; this pain and pleasure remains attached
to him.

The Lord Himself causes him to enjoy pleasure and endure
pain; the Gurmukh, however, remains unaffected. ||2||

What else can be said to be above the subtle essence of the
Lord? One who drinks it in is satisfied and satiated.

One who is lured by Maya loses this juice; that faithless
cynic is tied to his evil-mindedness. ||3||

The Lord is the life of the mind, the Master of the breath
of life; the Divine Lord is contained in the body.

If You so bless us, Lord, then we sing Your Praises; the mind
is satisfied and fulfilled, lovingly attached to the Lord. ||4||

In the Saadh Sangat, the Company of the Holy, the subtle
essence of the Lord is obtained; meeting the Guru, the fear
of death departs.

O Nanak, chant the Name of the Lord, as Gurmukh;
you shall obtain the Lord, and realize your pre-ordained
destiny. ||5||10||

Sorat'h, First Mahalaa:

Destiny, pre-ordained by the Lord, looms over the heads of
all beings; no one is without this pre-ordained destiny.

ਆਪਿ ਅਲੇਖੁ ਕੁਦਰਤਿ ਕਰਿ ਦੇਖੈ
ਹੁਕਮਿ ਚਲਾਏ ਸੋਈ ਜੀਉ ॥੧॥

Only He Himself is beyond destiny; creating the creation
by His creative power, He beholds it, and causes His
Command to be followed. ||1||

ਮਨ ਰੇ ਰਾਮ ਜਪਹੁ ਸੁਖੁ ਹੋਈ ॥
ਅਹਿਨਿਸਿ ਗੁਰ ਕੇ ਚਰਨ ਸਰੇਵਹੁ
ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥

O mind, chant the Name of the Lord, and be at peace.
Day and night, serve at the Guru's feet; the Lord is the
Giver, and the Enjoyer. ||Pause||

੫੯੯

599

ਜੇ ਅੰਤਰਿ ਸੋ ਬਾਹਰਿ ਦੇਖਹੁ ਅਵਰੁ
ਨ ਦੂਜਾ ਕੋਈ ਜੀਉ ॥

He is within - see Him outside as well; there is no one,
other than Him.

ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ
ਘਟਿ ਘਟਿ ਜੋਤਿ ਸਮੋਈ ਜੀਉ ॥੨॥

As Gurmukh, look upon all with the single eye of equality;
in each and every heart, the Divine Light is contained. ||2||

ਚਲਤੋ ਠਾਕਿ ਰਖਹੁ ਘਰਿ ਅਪਨੈ ਗੁਰੁ
ਮਿਲਿਐ ਇਹ ਮਤਿ ਹੋਈ ਜੀਉ ॥

Restrain your fickle mind, and keep it steady within its own
home; meeting the Guru, this understanding is obtained.

ਦੇਖਿ ਅਦ੍ਰਿਸਟੁ ਰਹਉ ਬਿਸਮਾਦੀ
ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥

Seeing the unseen Lord, you shall be amazed and
delighted; forgetting your pain, you shall be at peace. ||3||

ਪੀਵਹੁ ਅਪਿਉ ਪਰਮ ਸੁਖੁ ਪਾਈਐ
ਨਿਜ ਘਰਿ ਵਾਸਾ ਹੋਈ ਜੀਉ ॥

Drinking in the ambrosial nectar, you shall attain the
highest bliss, and dwell within the home of your own self.

ਜਨਮ ਮਰਣ ਭਵ ਭੰਜਨੁ ਗਾਈਐ
ਪੁਨਰਪਿ ਜਨਮੁ ਨ ਹੋਈ ਜੀਉ ॥੪॥

So sing the Praises of the Lord, the Destroyer of the fear of
birth and death, and you shall not be reincarnated again. ||4||

ਤਤੁ ਨਿਰੰਜਨੁ ਜੋਤਿ ਸਬਾਈ ਸੋਹੰ
ਭੇਦੁ ਨ ਕੋਈ ਜੀਉ ॥

The essence, the immaculate Lord, the Light of all - I am
He and He is me - there is no difference between us.

ਅਪਰੰਪਰ ਪਾਰਬ੍ਰਹਮੁ ਪਰਮੇਸਰੁ
ਨਾਨਕ ਗੁਰੁ ਮਿਲਿਆ ਸੋਈ
ਜੀਉ ॥੫॥੧੧॥

The Infinite Transcendent Lord, the Supreme Lord God -
Nanak has met with Him, the Guru. ||5||11||

ਸੋਰਠਿ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥

Sorat'h, First Mahalaa, Third House:

One Universal Creator God.

By The Grace Of The True Guru:

ਜਾ ਤਿਸੁ ਭਾਵਾ ਤਦ ਹੀ ਗਾਵਾ ॥
ਤਾ ਗਾਵੇ ਕਾ ਫਲੁ ਪਾਵਾ ॥

When I am pleasing to Him, then I sing His Praises.
Singing His Praises, I receive the fruits of my rewards.

ਗਾਵੇ ਕਾ ਫਲੁ ਹੋਈ ॥ ਜਾ ਆਪੇ
ਦੇਵੈ ਸੋਈ ॥੧॥

The rewards of singing His Praises are obtained when He Himself gives them. ||1||

ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥
ਤਾ ਤੇ ਸਚ ਮਹਿ ਰਹਿਆ ਸਮਾਈ
॥ ਰਹਾਉ ॥

O my mind, through the Word of the Guru's Shabad, the treasure is obtained;
this is why I remain immersed in the True Name. ||Pause||

ਗੁਰ ਸਾਖੀ ਅੰਤਰਿ ਜਾਗੀ ॥
ਤਾ ਚੰਚਲ ਮਤਿ ਤਿਆਗੀ ॥
ਗੁਰ ਸਾਖੀ ਕਾ ਉਜੀਆਰਾ ॥
ਤਾ ਮਿਟਿਆ ਸਗਲ ਅੰਧਾਰਾ ॥੨॥

When I awoke within myself to the Guru's Teachings,
then I renounced my fickle intellect.

When the Light of the Guru's Teachings dawned,
and then all darkness was dispelled. ||2||

ਗੁਰ ਚਰਨੀ ਮਨੁ ਲਾਗਾ ॥
ਤਾ ਜਮ ਕਾ ਮਾਰਗੁ ਭਾਗਾ ॥
ਭੈ ਵਿਚਿ ਨਿਰਭਉ ਪਾਇਆ ॥
ਤਾ ਸਹਜੈ ਕੈ ਘਰਿ ਆਇਆ ॥੩॥

When the mind is attached to the Guru's Feet,
then the Path of Death recedes.

Through the Fear of God, one attains the Fearless Lord;
then, one enters the home of celestial bliss. ||3||

ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥
ਇਸੁ ਜਗ ਮਹਿ ਕਰਣੀ ਸਾਰੀ ॥
ਕਰਣੀ ਕੀਰਤਿ ਹੋਈ ॥
ਜਾ ਆਪੇ ਮਿਲਿਆ
ਸੋਈ ॥੪॥੧॥੧੨॥

Prays Nanak, how rare are those who reflect and understand,
the most sublime action in this world.

The noblest deed is to sing the Lord's Praises,
and so meet the Lord Himself. ||4||1||12||

ਸੋਰਠਿ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥

Sorat'h, Third Mahalaa, First House:

One Universal Creator God.

By The Grace Of The True Guru:

ਸੇਵਕ ਸੇਵ ਕਰਹਿ ਸਭਿ ਤੇਰੀ ਜਿਨ
ਸਬਦੈ ਸਾਦੁ ਆਇਆ ॥

All of Your servants, who relish the Word of Your Shabad,
serve You.

ਗੁਰ ਕਿਰਪਾ ਤੇ ਨਿਰਮਲੁ ਹੋਆ
ਜਿਨਿ ਵਿਚਹੁ ਆਪੁ ਗਵਾਇਆ ॥

By Guru's Grace, they become pure, eradicating self-
conceit from within.

ਅਨਦਿਨੁ ਗੁਣ ਗਾਵਹਿ ਨਿਤ ਸਾਚੇ
ਗੁਰ ਕੈ ਸਬਦਿ ਸੁਹਾਇਆ ॥੧॥

Night and day, they continually sing the Glorious Praises
of the True Lord; they are adorned with the Word of the
Guru's Shabad. ||1||

ਮੇਰੇ ਠਾਕੁਰ ਹਮ ਬਾਰਿਕ ਸਰਣਿ
ਤੁਮਾਰੀ ॥

ਏਕੇ ਸਚਾ ਸਚੁ ਤੂ ਕੇਵਲੁ ਆਪਿ
ਮੁਰਾਰੀ ॥ ਰਹਾਉ ॥

ਜਾਗਤ ਰਹੇ ਤਿਨੀ ਪ੍ਰਭੁ ਪਾਇਆ
ਸਬਦੇ ਹਉਮੈ ਮਾਰੀ ॥

ਗਿਰਹੀ ਮਹਿ ਸਦਾ ਹਰਿ ਜਨ
ਉਦਾਸੀ ਗਿਆਨ ਤਤ ਬੀਚਾਰੀ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ
ਹਰਿ ਰਾਖਿਆ ਉਰ ਧਾਰੀ ॥੨॥

ਇਹੁ ਮਨੁਆ ਦਹ ਦਿਸਿ ਧਾਵਦਾ
ਦੂਜੈ ਭਾਇ ਖੁਆਇਆ ॥

੬੦੦

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੇ
ਬਿਰਥਾ ਜਨਮੁ ਗਵਾਇਆ ॥

ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ
ਮੋਹੁ ਚੁਕਾਇਆ ॥੩॥

ਹਰਿ ਜਨ ਸਾਚੇ ਸਾਚੁ ਕਮਾਵਹਿ
ਗੁਰ ਕੈ ਸਬਦਿ ਵੀਚਾਰੀ ॥

ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ
ਰਖਿਆ ਉਰ ਧਾਰੀ ॥

ਨਾਨਕ ਨਾਵਹੁ ਗਤਿ ਮਤਿ ਪਾਈ
ਏਹਾ ਰਾਸਿ ਹਮਾਰੀ ॥੪॥੧॥

ਸੋਰਠਿ ਮਹਲਾ ੩ ॥

ਭਗਤਿ ਖਜਾਨਾ ਭਗਤਨ ਕਉ ਦੀਆ
ਨਾਉ ਹਰਿ ਧਨੁ ਸਚੁ ਸੋਇ ॥

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ
ਕਿਨੈ ਨ ਕੀਮਤਿ ਹੋਇ ॥

ਨਾਮ ਧਨਿ ਮੁਖ ਉਜਲੇ ਹੋਏ ਹਰਿ
ਪਾਇਆ ਸਚੁ ਸੋਇ ॥੧॥

O my Lord and Master, I am Your child; I seek Your
Sanctuary.

You are the One and Only Lord, the Truest of the True;
You Yourself are the Destroyer of ego. ||Pause||

Those who remain wakeful obtain God; through the Word
of the Shabad, they conquer their ego.

Immersed in family life, the Lord's humble servant ever
remains detached; he reflects upon the essence of spiritual
wisdom.

Serving the True Guru, he finds eternal peace, and he
keeps the Lord enshrined in his heart. ||2||

This mind wanders in the ten directions; it is consumed by
the love of duality.

600

The foolish self-willed manmukh does not remember the
Lord's Name; he wastes away his life in vain.

But when he meets the True Guru, then he obtains the
Name; he sheds egotism and emotional attachment. ||3||

The Lord's humble servants are True - they practice Truth,
and reflect upon the Word of the Guru's Shabad.

The True Lord God unites them with Himself, and they
keep the True Lord enshrined in their hearts.

O Nanak, through the Name, I have obtained salvation and
understanding; this alone is my wealth. ||4||1||

Sorat'h, Third Mahalaa:

The True Lord has blessed His devotees with the treasure
of devotional worship, and the wealth of the Lord's Name.

The wealth of the Naam, shall never be exhausted; no one
can estimate its worth.

With the wealth of the Naam, their faces are radiant, and
they attain the True Lord. ||1||

ਮਨ ਮੇਰੇ ਗੁਰ ਸਬਦੀ ਹਰਿ
ਪਾਇਆ ਜਾਇ ॥

ਬਿਨੁ ਸਬਦੈ ਜਗੁ ਭੁਲਦਾ ਫਿਰਦਾ
ਦਰਗਹ ਮਿਲੈ ਸਜਾਇ ॥ ਰਹਾਉ ॥

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ
ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥

ਅੰਮ੍ਰਿਤੁ ਲੁਟਹਿ ਮਨਮੁਖ ਨਹੀ
ਬੂਝਹਿ ਕੋਇ ਨ ਸੁਣੈ ਪੂਕਾਰਾ ॥

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ
ਗੁਰੂ ਗੁਬਾਰਾ ॥੨॥

ਹਉਮੈ ਮੇਰਾ ਕਰਿ ਕਰਿ ਵਿਗੁਣੇ
ਕਿਹੁ ਚਲੈ ਨ ਚਲਦਿਆ ਨਾਲਿ ॥

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ
ਸਦਾ ਹਰਿ ਨਾਮੁ ਸਮਾਲਿ ॥

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ
ਨਦਰਿ ਨਿਹਾਲਿ ॥੩॥

ਸਤਿਗੁਰ ਗਿਆਨੁ ਸਦਾ ਘਟਿ
ਚਾਨਣੁ ਅਮਰੁ ਸਿਰਿ ਬਾਦਿਸਾਹਾ ॥

ਅਨਦਿਨੁ ਭਗਤਿ ਕਰਹਿ ਦਿਨੁ
ਰਾਤੀ ਰਾਮ ਨਾਮੁ ਸਚੁ ਲਾਹਾ ॥

ਨਾਨਕ ਰਾਮ ਨਾਮਿ ਨਿਸਤਾਰਾ
ਸਬਦਿ ਰਤੇ ਹਰਿ ਪਾਹਾ ॥੪॥੨॥

ਸੋਰਠਿ ਮਃ ੩ ॥

ਦਾਸਨਿ ਦਾਸੁ ਹੋਵੈ ਤਾ ਹਰਿ ਪਾਏ
ਵਿਚਹੁ ਆਪੁ ਗਵਾਈ ॥

ਭਗਤਾ ਕਾ ਕਾਰਜੁ ਹਰਿ ਅਨੰਦੁ ਹੈ
ਅਨਦਿਨੁ ਹਰਿ ਗੁਣ ਗਾਈ ॥

ਸਬਦਿ ਰਤੇ ਸਦਾ ਇਕ ਰੰਗੀ ਹਰਿ
ਸਿਉ ਰਹੇ ਸਮਾਈ ॥੧॥

ਹਰਿ ਜੀਉ ਸਾਚੀ ਨਦਰਿ ਤੁਮਾਰੀ ॥

O my mind, through the Word of the Guru's Shabad, the
Lord is found.

Without the Shabad, the world wanders around, and
receives its punishment in the Court of the Lord. ||Pause||

Within this body dwell the five thieves: sexual desire,
anger, greed, emotional attachment and egotism.

They plunder the Nectar, but the self-willed manmukh
does not realize it; no one hears his complaint.

The world is blind, and its dealings are blind as well;
without the Guru, there is only pitch darkness. ||2||

Indulging in egotism and possessiveness, they are ruined;
when they depart, nothing goes along with them.

But one who becomes Gurmukh meditates on the Naam,
and ever contemplates the Lord's Name.

Through the True Word of Gurbani, he sings the Glorious
Praises of the Lord; blessed with the Lord's Glance of
Grace, he is enraptured. ||3||

The spiritual wisdom of the True Guru is a steady light
within the heart. The Lord's decree is over the heads of
even kings.

Night and day, the Lord's devotees worship Him; night
and day, they gather in the true profit of the Lord's Name.

O Nanak, through the Lord's Name, one is emancipated;
attuned to the Shabad, he finds the Lord. ||4||2||

Sorat'h, Third Mahalaa:

If one becomes the slave of the Lord's slaves, then he finds
the Lord, and eradicates ego from within.

The Lord of bliss is his object of devotion; night and day,
he sings the Glorious Praises of the Lord.

Attuned to the Word of the Shabad, the Lord's devotees
remain ever as one, absorbed in the Lord. ||1||

O Dear Lord, Your Glance of Grace is True.

ਆਪਣਿਆ ਦਾਸਾ ਨੇ ਕ੍ਰਿਪਾ ਕਰਿ
ਪਿਆਰੇ ਰਾਖਹੁ ਪੈਜ ਹਮਾਰੀ ॥
ਰਹਾਉ ॥

ਸਬਦਿ ਸਲਾਹੀ ਸਦਾ ਹਉ ਜੀਵਾ
ਗੁਰਮਤੀ ਭਉ ਭਾਗਾ ॥

ਮੇਰਾ ਪ੍ਰਭੂ ਸਾਚਾ ਅਤਿ ਸੁਆਲਿਉ
ਗੁਰੁ ਸੇਵਿਆ ਚਿਤੁ ਲਾਗਾ ॥

ਸਾਚਾ ਸਬਦੁ ਸਚੀ ਸਚੁ ਬਾਣੀ ਸੋ
ਜਨੁ ਅਨਦਿਨੁ ਜਾਗਾ ॥੨॥

ਮਹਾ ਗੰਭੀਰੁ ਸਦਾ ਸੁਖਦਾਤਾ ਤਿਸ
ਕਾ ਅੰਤੁ ਨ ਪਾਇਆ ॥

ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ
ਹਰਿ ਮੰਨਿ ਵਸਾਇਆ ॥

ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ
ਵਿਚਹੁ ਭਰਮੁ ਚੁਕਾਇਆ ॥੩॥

ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ
ਕੋ ਪਾਏ ਗੁਰ ਵੀਚਾਰਾ ॥

ਹਰਿ ਕੈ ਰੰਗਿ ਰਾਤਾ ਸਬਦੇ ਮਾਤਾ
ਹਉਮੈ ਤਜੇ ਵਿਕਾਰਾ ॥

ਨਾਨਕ ਨਾਮਿ ਰਤਾ ਇਕ ਰੰਗੀ
ਸਬਦਿ ਸਵਾਰਣਹਾਰਾ ॥੪॥੩॥

੬੦੧

ਸੋਰਠਿ ਮਹਲਾ ੩ ॥

ਹਰਿ ਜੀਉ ਤੁਧੁ ਨੇ ਸਦਾ ਸਾਲਾਹੀ
ਪਿਆਰੇ ਜਿਚਰੁ ਘਟ ਅੰਤਰਿ ਹੈ
ਸਾਸਾ ॥

ਇਕੁ ਪਲੁ ਖਿਨੁ ਵਿਸਰਹਿ ਤੂ
ਸੁਆਮੀ ਜਾਣਉ ਬਰਸ ਪਚਾਸਾ ॥

ਹਮ ਮੂੜ ਮੁਗਧ ਸਦਾ ਸੇ ਭਾਈ ਗੁਰ
ਕੈ ਸਬਦਿ ਪ੍ਰਗਾਸਾ ॥੧॥

Show mercy to Your slave, O Beloved Lord, and preserve
my honor. ||Pause||

Continually praising the Word of the Shabad, I live; under
Guru's Instruction, my fear has been dispelled.

My True Lord God is so beautiful! Serving the Guru, my
consciousness is focused on Him.

One who chants the True Word of the Shabad, and the
Truest of the True, the Word of His Bani, remains wakeful,
day and night. ||2||

He is so very deep and profound, the Giver of eternal
peace; no one can find His limit.

Serving the Perfect Guru, one becomes carefree,
enshrining the Lord within the mind.

The mind and body become immaculately pure, and a lasting
peace fills the heart; doubt is eradicated from within. ||3||

The Way of the Lord is always such a difficult path; only a
few find it, contemplating the Guru.

Imbued with the Lord's Love, and intoxicated with the
Shabad, he renounces ego and corruption.

O Nanak, imbued with the Naam, and the Love of the One
Lord, he is embellished with the Word of the Shabad. ||4||3||

601

Sorat'h, Third Mahalaa:

Dear Beloved Lord, I praise You continually, as long as
there is the breath within my body.

If I were to forget You, for a moment, even for an instant,
O Lord Master, it would be like fifty years for me.

I was always such a fool and an idiot, O Siblings of
Destiny, but now, through the Word of the Guru's Shabad,
my mind is enlightened. ||1||

ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥

ਹਰਿ ਜੀਉ ਤੁਧੁ ਵਿਟਹੁ ਵਾਰਿਆ
ਸਦ ਹੀ ਤੇਰੇ ਨਾਮ ਵਿਟਹੁ ਬਲਿ
ਜਾਈ ॥ ਰਹਾਉ ॥

ਹਮ ਸਬਦਿ ਮੁਏ ਸਬਦਿ ਮਾਰਿ
ਜੀਵਾਲੇ ਭਾਈ ਸਬਦੇ ਹੀ ਮੁਕਤਿ
ਪਾਈ ॥

ਸਬਦੇ ਮਨੁ ਤਨੁ ਨਿਰਮਲੁ ਹੋਆ
ਹਰਿ ਵਸਿਆ ਮਨਿ ਆਈ ॥

ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ
ਹਰਿ ਸਿਉ ਰਹਿਆ ਸਮਾਈ ॥੨॥

ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ
ਕਿਤੁ ਆਏ ਸੰਸਾਰਾ ॥

ਹਰਿ ਰਸੁ ਨ ਪਾਇਆ ਬਿਰਥਾ
ਜਨਮੁ ਗਵਾਇਆ ਜੰਮਹਿ ਵਾਰੇ
ਵਾਰਾ ॥

ਬਿਸਟਾ ਕੇ ਕੀੜੇ ਬਿਸਟਾ ਮਾਰਿ
ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥

ਆਪੇ ਕਰਿ ਵੇਖੈ ਮਾਰਗਿ ਲਾਏ
ਭਾਈ ਤਿਸੁ ਬਿਨੁ ਅਵਰੁ ਨ ਕੋਈ ॥

ਜੋ ਧੁਰਿ ਲਿਖਿਆ ਸੁ ਕੋਇ ਨ ਮੈਟੈ
ਭਾਈ ਕਰਤਾ ਕਰੇ ਸੁ ਹੋਈ ॥

ਨਾਨਕ ਨਾਮੁ ਵਸਿਆ ਮਨ ਅੰਤਰਿ
ਭਾਈ ਅਵਰੁ ਨ ਦੂਜਾ ਕੋਈ ॥੪॥੪॥

ਸੋਰਠਿ ਮਹਲਾ ੩ ॥

ਗੁਰਮੁਖਿ ਭਗਤਿ ਕਰਹਿ ਪ੍ਰਭ
ਭਾਵਹਿ ਅਨਦਿਨੁ ਨਾਮੁ ਵਖਾਣੇ ॥

ਭਗਤਾ ਕੀ ਸਾਰ ਕਰਹਿ ਆਪਿ
ਰਾਖਹਿ ਜੋ ਤੇਰੈ ਮਨਿ ਭਾਣੇ ॥

Dear Lord, You Yourself bestow understanding.

Dear Lord, I am forever a sacrifice to You; I am dedicated and devoted to Your Name. ||Pause||

I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated.

Through the Shabad, my mind and body have been purified, and the Lord has come to dwell within my mind.

The Guru is the Giver of the Shabad; my mind is imbued with it, and I remain absorbed in the Lord. ||2||

Those who do not know the Shabad are blind and deaf; why did they even bother to come into the world?

They do not obtain the subtle essence of the Lord's elixir; they waste away their lives, and are reincarnated over and over again.

The blind, idiotic, self-willed manmukhs are like maggots in manure, and in manure they rot away. ||3||

The Lord Himself creates us, watches over us, and places us on the Path, O Siblings of Destiny; there is no one other than Him.

No one can erase that which is pre-ordained, O Siblings of Destiny; whatever the Creator wills, comes to pass.

O Nanak, the Naam, the Name of the Lord, abides deep within the mind; O Siblings of Destiny, there is no other at all. ||4||4||

Sorat'h, Third Mahalaa:

The Gurmukhs practice devotional worship, and become pleasing to God; night and day, they chant the Naam, the Name of the Lord.

You Yourself protect and take care of Your devotees, who are pleasing to Your Mind.

ਤੂੰ ਗੁਣਦਾਤਾ ਸਬਦਿ ਪਛਾਤਾ ਗੁਣ
ਕਹਿ ਗੁਣੀ ਸਮਾਣੇ ॥੧॥

You are the Giver of virtue, realized through the Word of Your Shabad. Uttering Your Glories, we merge with You, O Glorious Lord. ||1||

ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥
ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ
ਨਿਬਹੈ ਤੇਰੈ ਨਾਲਿ ॥ ਰਹਾਉ ॥

O my mind, remember always the Dear Lord.

At the very last moment, He alone shall be your best friend; He shall always stand by you. ||Pause||

ਦੁਸਟ ਚਉਕੜੀ ਸਦਾ ਕੂੜੁ
ਕਮਾਵਹਿ ਨਾ ਬੁਝਹਿ ਵੱਚਾਰੇ ॥
ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ
ਹਰਣਾਖਸ ਨਖਹਿ ਬਿਦਾਰੇ ॥

The gathering of the wicked enemies shall always practice falsehood; they do not contemplate understanding.

Who can obtain fruit from the slander of evil enemies? Remember that Harnaakhash was torn apart by the Lord's claws.

ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ
ਹਰਿ ਜੀਉ ਲਏ ਉਬਾਰੇ ॥੨॥

Prahlada, the Lord's humble servant, constantly sang the Glorious Praises of the Lord, and the Dear Lord saved him. ||2||

ਆਪਸ ਕਉ ਬਹੁ ਭਲਾ ਕਰਿ
ਜਾਣਹਿ ਮਨਮੁਖਿ ਮਤਿ ਨ ਕਾਈ ॥
ਸਾਧੂ ਜਨ ਕੀ ਨਿੰਦਾ ਵਿਆਪੇ
ਜਾਸਨਿ ਜਨਮੁ ਗਵਾਈ ॥

The self-willed manmukhs see themselves as being very virtuous; they have absolutely no understanding at all.

They indulge in slander of the humble spiritual people; they waste their lives away, and then they have to depart.

ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ
ਗਏ ਪਛੁਤਾਈ ॥੩॥

They never think of the Lord's Name, and in the end, they depart, regretting and repenting. ||3||

ਸਫਲੁ ਜਨਮੁ ਭਗਤਾ ਕਾ ਕੀਤਾ ਗੁਰ
ਸੇਵਾ ਆਪਿ ਲਾਏ ॥

The Lord makes the lives of His devotees fruitful; He Himself links them to the Guru's service.

ਸਬਦੇ ਰਾਤੇ ਸਹਜੇ ਮਾਤੇ ਅਨਦਿਨੁ
ਹਰਿ ਗੁਣ ਗਾਏ ॥

Imbued with the Word of the Shabad, and intoxicated with celestial bliss, night and day, they sing the Glorious Praises of the Lord.

ਨਾਨਕ ਦਾਸੁ ਕਹੈ ਬੇਨੰਤੀ ਹਉ
ਲਾਗਾ ਤਿਨ ਕੈ ਪਾਏ ॥੪॥੫॥

Slave Nanak utters this prayer: O Lord, please, let me fall at their feet. ||4||5||

ਸੋਰਠਿ ਮਹਲਾ ੩ ॥

Sorat'h, Third Mahalaa:

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ
ਗੁਰ ਕੇ ਭਾਣੇ ਵਿਚਿ ਆਵੈ ॥

He alone is a Sikh, a friend, a relative and a sibling, who walks in the Way of the Guru's Will.

ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ
ਚੋਟਾ ਖਾਵੈ ॥

One who walks according to his own will, O Siblings of Destiny, suffers separation from the Lord, and shall be punished.

ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ
ਭਾਈ ਫਿਰਿ ਫਿਰਿ ਪਛੋਤਾਵੈ ॥੧॥

ਹਰਿ ਕੇ ਦਾਸ ਸੁਹੇਲੇ ਭਾਈ ॥

੬੦੨

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ
ਆਪੇ ਮੇਲਿ ਮਿਲਾਈ ॥ ਰਹਾਉ ॥

ਇਹੁ ਕੁਟੰਬੁ ਸਭੁ ਜੀਅ ਕੇ ਬੰਧਨ
ਭਾਈ ਭਰਮਿ ਭੁਲਾ ਸੈਂਸਾਰਾ ॥

ਬਿਨੁ ਗੁਰ ਬੰਧਨ ਟੂਟਹਿ ਨਾਹੀ
ਗੁਰਮੁਖਿ ਮੋਖ ਦੁਆਰਾ ॥

ਕਰਮ ਕਰਹਿ ਗੁਰ ਸਬਦੁ ਨ
ਪਛਾਣਹਿ ਮਰਿ ਜਨਮਹਿ ਵਾਰੋ
ਵਾਰਾ ॥੨॥

ਹਉ ਮੇਰਾ ਜਗੁ ਪਲਚਿ ਰਹਿਆ
ਭਾਈ ਕੋਇ ਨ ਕਿਸ ਹੀ ਕੇਰਾ ॥

ਗੁਰਮੁਖਿ ਮਹਲੁ ਪਾਇਨਿ ਗੁਣ
ਗਾਵਨਿ ਨਿਜ ਘਰਿ ਹੋਇ ਬਸੇਰਾ ॥

ਐਸੈ ਬੂਝੈ ਸੁ ਆਪੁ ਪਛਾਣੈ ਹਰਿ
ਪ੍ਰਭੁ ਹੈ ਤਿਸੁ ਕੇਰਾ ॥੩॥

ਸਤਿਗੁਰੁ ਸਦਾ ਦਇਆਲੁ ਹੈ ਭਾਈ
ਵਿਣੁ ਭਾਗਾ ਕਿਆ ਪਾਈਐ ॥

ਏਕ ਨਦਰਿ ਕਰਿ ਵੇਖੈ ਸਭ ਉਪਰਿ
ਜੇਹਾ ਭਾਉ ਤੇਹਾ ਫਲੁ ਪਾਈਐ ॥

ਨਾਨਕ ਨਾਮੁ ਵਸੈ ਮਨ ਅੰਤਰਿ
ਵਿਚਹੁ ਆਪੁ ਗਵਾਈਐ ॥੪॥੬॥

ਸੇਰਠਿ ਮਹਲਾ ੩ ਚੌਤੁਕੇ ॥

ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ
ਹਿਰਦੈ ਬਾਣੀ ॥

Without the True Guru, peace is never obtained, O Siblings
of Destiny; again and again, he regrets and repents. ||1||

The Lord's slaves are happy, O Siblings of Destiny.

602

The sins and sorrows of countless lifetimes are eradicated;
the Lord Himself unites them in His Union. ||Pause||

All of these relatives are like chains upon the soul,
O Siblings of Destiny; the world is deluded by doubt.

Without the Guru, the chains cannot be broken; the
Gurmukhs find the door of salvation.

One who performs rituals without realizing the Word of
the Guru's Shabad, shall die and be reborn, again and
again. ||2||

The world is entangled in egotism and possessiveness,
O Siblings of Destiny, but no one belongs to anyone else.

The Gurmukhs attain the Mansion of the Lord's Presence,
singing the Glories of the Lord; they dwell in the home of
their own inner being.

One who understands here, realizes himself; the Lord God
belongs to him. ||3||

The True Guru is forever merciful, O Siblings of Destiny;
without good destiny, what can anyone obtain?

He looks alike upon all with His Glance of Grace, but
people receive the fruits of their rewards according to their
love for the Lord.

O Nanak, when the Naam, the Name of the Lord, comes to
dwell within the mind, then self-conceit is eradicated from
within. ||4||6||

Sorat'h, Third Mahalaa, Chau-Tukas:

True devotional worship is obtained only through the True
Guru, when the True Word of His Bani is in the heart.

ਸਤਿਗੁਰੁ ਸੇਵੇ ਸਦਾ ਸੁਖੁ ਪਾਏ
ਹਉਮੈ ਸਬਦਿ ਸਮਾਣੀ ॥

Serving the True Guru, eternal peace is obtained; egotism is obliterated through the Word of the Shabad.

ਬਿਨੁ ਗੁਰ ਸਾਚੇ ਭਗਤਿ ਨ ਹੋਵੀ
ਹੋਰ ਭੂਲੀ ਫਿਰੈ ਇਆਣੀ ॥

Without the Guru, there is no true devotion; otherwise, people wander around, deluded by ignorance.

ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ
ਭੂਬਿ ਮੁਏ ਵਿਣੁ ਪਾਣੀ ॥੧॥

The self-willed manmukhs wander around, suffering in constant pain; they drown and die, even without water. ||1||

ਭਾਈ ਰੇ ਸਦਾ ਰਹਹੁ ਸਰਣਾਈ ॥

O Siblings of Destiny, remain forever in the Lord's Sanctuary, under His Protection.

ਆਪਣੀ ਨਦਰਿ ਕਰੇ ਪਤਿ ਰਾਖੈ
ਹਰਿ ਨਾਮੋ ਦੇ ਵਡਿਆਈ ॥
ਰਹਾਉ ॥

Bestowing His Glance of Grace, He preserves our honor, and blesses us with the glory of the Lord's Name. ||Pause||

ਪੂਰੇ ਗੁਰ ਤੇ ਆਪੁ ਪਛਾਤਾ ਸਬਦਿ
ਸਚੈ ਵੀਚਾਰਾ ॥

Through the Perfect Guru, one comes to understand himself, contemplating the True Word of the Shabad.

ਹਿਰਦੈ ਜਗਜੀਵਨੁ ਸਦ ਵਸਿਆ
ਤਜਿ ਕਾਮੁ ਕ੍ਰੋਧੁ ਅਹੰਕਾਰਾ ॥

The Lord, the Life of the world, ever abides in his heart, and he renounces sexual desire, anger and egotism.

ਸਦਾ ਹਜੂਰਿ ਰਵਿਆ ਸਭ ਠਾਈ
ਹਿਰਦੈ ਨਾਮੁ ਅਪਾਰਾ ॥

The Lord is ever-present, permeating and pervading all places; the Name of the Infinite Lord is enshrined within the heart.

ਜੁਗਿ ਜੁਗਿ ਬਾਣੀ ਸਬਦਿ ਪਛਾਣੀ
ਨਾਉ ਮੀਠਾ ਮਨਹਿ ਪਿਆਰਾ ॥੨॥

Throughout the ages, through the Word of His Bani, His Shabad is realized, and the Name becomes so sweet and beloved to the mind. ||2||

ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ
ਸਫਲ ਜਨਮੁ ਜਗਿ ਆਇਆ ॥

Serving the Guru, one realizes the Naam, the Name of the Lord; fruitful is his life, and his coming into the world.

ਹਰਿ ਰਸੁ ਚਾਖਿ ਸਦਾ ਮਨੁ
ਤ੍ਰਿਪਤਿਆ ਗੁਣ ਗਾਵੈ ਗੁਣੀ
ਅਘਾਇਆ ॥

Tasting the sublime elixir of the Lord, his mind is satisfied and satiated forever; singing the Glories of the Glorious Lord, he is fulfilled and satisfied.

ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ
ਅਨਹਦ ਸਬਦੁ ਵਜਾਇਆ ॥

The lotus of his heart blossoms forth, he is ever imbued with the Lord's Love, and the unstruck melody of the Shabad resounds within him.

ਤਨੁ ਮਨੁ ਨਿਰਮਲੁ ਨਿਰਮਲ ਬਾਣੀ
ਸਚੇ ਸਚਿ ਸਮਾਇਆ ॥੩॥

His body and mind become immaculately pure; his speech becomes immaculate as well, and he merges in the Truest of the True. ||3||

ਰਾਮ ਨਾਮ ਕੀ ਗਤਿ ਕੋਇ ਨ ਬੂਝੈ
ਗੁਰਮਤਿ ਰਿਦੈ ਸਮਾਈ ॥

No one knows the state of the Lord's Name; through the Guru's Teachings, it comes to abide in the heart.

ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ
ਰਸਿ ਰਸਨ ਰਸਾਈ ॥

ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ
ਹਿਰਦੈ ਨਾਮੁ ਵਸਾਈ ॥

ਨਾਨਕ ਨਾਮੁ ਸਮਾਲਹਿ ਸੇ
ਜਨ ਸੋਹਨਿ ਦਰਿ ਸਾਚੈ ਪਤਿ
ਪਾਈ ॥੪॥੭॥

ਸੋਰਠਿ ਮਃ ੩ ਦੁਤੁਕੇ ॥

ਸਤਿਗੁਰ ਮਿਲਿਐ ਉਲਟੀ ਭਈ
ਭਾਈ ਜੀਵਤ ਮਰੈ ਤਾ ਬੂਝ ਪਾਇ ॥

ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ
ਜੋਤੀ ਜੋਤਿ ਮਿਲਾਇ ॥੧॥

ਮਨ ਰੇ ਹਰਿ ਹਰਿ ਸੇਤੀ ਲਿਵ
ਲਾਇ ॥

ਮਨ ਹਰਿ ਜਪਿ ਮੀਠਾ ਲਾਗੈ ਭਾਈ
ਗੁਰਮੁਖਿ ਪਾਏ ਹਰਿ ਥਾਇ ॥
ਰਹਾਉ ॥

੬੦੩

ਬਿਨੁ ਗੁਰ ਪ੍ਰੀਤਿ ਨ ਉਪਜੈ ਭਾਈ
ਮਨਮੁਖਿ ਦੂਜੈ ਭਾਇ ॥

ਤੁਹ ਕੁਟਹਿ ਮਨਮੁਖ ਕਰਮ ਕਰਹਿ
ਭਾਈ ਪਲੈ ਕਿਛੁ ਨ ਪਾਇ ॥੨॥

ਗੁਰ ਮਿਲਿਐ ਨਾਮੁ ਮਨਿ ਰਵਿਆ
ਭਾਈ ਸਾਚੀ ਪ੍ਰੀਤਿ ਪਿਆਰਿ ॥

ਸਦਾ ਹਰਿ ਕੇ ਗੁਣ ਰਵੈ ਭਾਈ ਗੁਰ
ਕੈ ਹੇਤਿ ਅਪਾਰਿ ॥੩॥

ਆਇਆ ਸੋ ਪਰਵਾਣੁ ਹੈ ਭਾਈ ਜਿ
ਗੁਰ ਸੇਵਾ ਚਿਤੁ ਲਾਇ ॥

One who becomes Gurmukh, understands the Path; his tongue savors the sublime essence of the Lord's Nectar.

Meditation, austere self-discipline and self-restraint are all obtained from the Guru; the Naam, the Name of the Lord, comes to abide within the heart.

O Nanak, those humble beings who praise the Naam are beautiful; they are honored in the Court of the True Lord. ||4||7||

Sorat'h, Third Mahalaa, Du-Tukas:

Meeting the True Guru, one turns away from the world, O Siblings of Destiny; when he remains dead while yet alive, he obtains true understanding.

He alone is the Guru, and he alone is a Sikh, O Siblings of Destiny, whose light merges in the Light. ||1||

O my mind, be lovingly attuned to the Name of the Lord, Har, Har.

Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. ||Pause||

603

Without the Guru, love for the Lord does not well up, O Siblings of Destiny; the self-willed manmukhs are engrossed in the love of duality.

Actions performed by the manmukh are like the threshing of the chaff - they obtain nothing for their efforts. ||2||

Meeting the Guru, the Naam comes to permeate the mind, O Siblings of Destiny, with true love and affection.

He always sings the Glorious Praises of the Lord, O Siblings of Destiny, with infinite love for the Guru. ||3||

How blessed and approved is his coming into the world, O Siblings of Destiny, who focuses his mind on serving the Guru.

ਨਾਨਕ ਨਾਮੁ ਹਰਿ ਪਾਈਐ ਭਾਈ
ਗੁਰ ਸਬਦੀ ਮੇਲਾਇ ॥੪॥੮॥

O Nanak, the Name of the Lord is obtained, O Siblings of
Destiny, through the Word of the Guru's Shabad, and we
merge with the Lord. ||4||8||

ਸੋਰਠਿ ਮਹਲਾ ੩ ਘਰੁ ੧ ॥

Sorat'h, Third Mahalaa, First House:

ਤਿਹੀ ਗੁਣੀ ਤ੍ਰਿਭਵਣੁ ਵਿਆਪਿਆ
ਭਾਈ ਗੁਰਮੁਖਿ ਬੂਝ ਬੁਝਾਇ ॥

The three worlds are entangled in the three qualities,
O Siblings of Destiny; the Guru imparts understanding.

ਰਾਮ ਨਾਮਿ ਲਗਿ ਛੂਟੀਐ ਭਾਈ
ਪੂਛਹੁ ਗਿਆਨੀਆ ਜਾਇ ॥੧॥

Attached to the Lord's Name, one is emancipated, O Siblings
of Destiny; go and ask the wise ones about this. ||1||

ਮਨ ਰੇ ਤ੍ਰੈ ਗੁਣ ਛੇਡਿ ਚਉਥੈ ਚਿਤੁ
ਲਾਇ ॥

O mind, renounce the three qualities, and focus your
consciousness on the fourth state.

ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ
ਹਰਿ ਕੇ ਗੁਣ ਗਾਇ ॥ ਰਹਾਉ ॥

The Dear Lord abides in the mind, O Siblings of Destiny;
ever sing the Glorious Praises of the Lord. ||Pause||

ਨਾਮੈ ਤੇ ਸਭਿ ਊਪਜੇ ਭਾਈ ਨਾਇ
ਵਿਸਰਿਐ ਮਰਿ ਜਾਇ ॥

From the Naam, everyone originated, O Siblings of
Destiny; forgetting the Naam, they die away.

ਅਗਿਆਨੀ ਜਗਤੁ ਅੰਧੁ ਹੈ ਭਾਈ
ਸੂਤੇ ਗਏ ਮੁਹਾਇ ॥੨॥

The ignorant world is blind, O Siblings of Destiny; those
who sleep are plundered. ||2||

ਗੁਰਮੁਖਿ ਜਾਗੇ ਸੇ ਉਬਰੇ ਭਾਈ
ਭਵਜਲੁ ਪਾਰਿ ਉਤਾਰਿ ॥

Those Gurmukhs who remain awake are saved, O Siblings
of Destiny; they cross over the terrifying world-ocean.

ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ
ਹਿਰਦੈ ਰਖਿਆ ਉਰ ਧਾਰਿ ॥੩॥

In this world, the Name of the Lord is the true profit,
O Siblings of Destiny; keep it enshrined within your
heart. ||3||

ਗੁਰ ਸਰਣਾਈ ਉਬਰੇ ਭਾਈ ਰਾਮ
ਨਾਮਿ ਲਿਵ ਲਾਇ ॥

In the Guru's Sanctuary, O Siblings of Destiny, you shall
be saved; be lovingly attuned to the Lord's Name.

ਨਾਨਕ ਨਾਉ ਬੇੜਾ ਨਾਉ ਤੁਲਹੜਾ
ਭਾਈ ਜਿਤੁ ਲਗਿ ਪਾਰਿ ਜਨ
ਪਾਇ ॥੪॥੯॥

O Nanak, the Name of the Lord is the boat, and the Name
is the raft, O Siblings of Destiny; setting out on it, the
Lord's humble servant crosses over the world-ocean. ||4||9||

ਸੋਰਠਿ ਮਹਲਾ ੩ ਘਰੁ ੧ ॥

Sorat'h, Third Mahalaa, First House:

ਸਤਿਗੁਰੁ ਸੁਖ ਸਾਗਰੁ ਜਗ ਅੰਤਰਿ
ਹੋਰ ਥੈ ਸੁਖੁ ਨਾਹੀ ॥

The True Guru is the ocean of peace in the world; there is
no other place of rest and peace.

ਹਉਮੈ ਜਗਤੁ ਦੁਖਿ ਰੋਗਿ ਵਿਆਪਿਆ
ਮਰਿ ਜਨਮੈ ਰੋਵੈ ਧਾਹੀ ॥੧॥

The world is afflicted with the painful disease of egotism;
dying, only to be reborn, it cries out in pain. ||1||

ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥
ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ
ਨਾਹਿ ਤ ਜਾਹਿਗਾ ਜਨਮੁ ਗਵਾਇ
॥ ਰਹਾਉ ॥

ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ
ਹਰਿ ਰਸ ਸਾਦੁ ਨ ਆਇਆ ॥

ਸੰਧਿਆ ਤਰਪਣੁ ਕਰਹਿ ਗਾਇਤ੍ਰੀ
ਬਿਨੁ ਬੂਝੇ ਦੁਖੁ ਪਾਇਆ ॥੨॥

ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ
ਆਪਿ ਮਿਲਾਏ ॥

ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ
ਵਿਚਹੁ ਆਪੁ ਗਵਾਏ ॥੩॥

ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ
ਬਿਨੁ ਗੁਰ ਮਗੁ ਨ ਪਾਏ ॥

ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ
ਘਰੈ ਅੰਦਰਿ ਸਚੁ ਪਾਏ ॥੪॥੧੦॥

ਸੋਰਠਿ ਮਹਲਾ ੩ ॥

ਬਿਨੁ ਸਤਿਗੁਰੁ ਸੇਵੇ ਬਹੁਤਾ ਦੁਖੁ
ਲਾਗਾ ਜੁਗ ਚਾਰੇ ਭਰਮਾਈ ॥

ਹਮ ਦੀਨ ਤੁਮ ਜੁਗੁ ਜੁਗੁ ਦਾਤੇ
ਸਬਦੇ ਦੇਹਿ ਬੁਝਾਈ ॥੧॥

ਹਰਿ ਜੀਉ ਕ੍ਰਿਪਾ ਕਰਹੁ ਤੁਮ
ਪਿਆਰੇ ॥

ਸਤਿਗੁਰੁ ਦਾਤਾ ਮੇਲਿ ਮਿਲਾਵਹੁ
ਹਰਿ ਨਾਮੁ ਦੇਵਹੁ ਆਧਾਰੇ ॥
ਰਹਾਉ ॥

ਮਨਸਾ ਮਾਰਿ ਦੁਬਿਧਾ ਸਹਜਿ
ਸਮਾਣੀ ਪਾਇਆ ਨਾਮੁ ਅਪਾਰਾ ॥

O mind, serve the True Guru, and obtain peace.

If you serve the True Guru, you shall find peace;
otherwise, you shall depart, after wasting away your life in
vain. ||Pause||

Led around by the three qualities, he does many deeds, but
he does not come to taste and savor the subtle essence of
the Lord.

He says his evening prayers, and makes offerings of
water, and recites his morning prayers, but without true
understanding, he still suffers in pain. ||2||

One who serves the True Guru is very fortunate; as the
Lord so wills, he meets with the Guru.

Drinking in the sublime essence of the Lord, His humble
servants remain ever satisfied; they eradicate self-conceit
from within themselves. ||3||

This world is blind, and all act blindly; without the Guru,
no one finds the Path.

O Nanak, meeting with the True Guru, one sees with his
eyes, and finds the True Lord within the home of his own
being. ||4||10||

Sorat'h, Third Mahalaa:

Without serving the True Guru, he suffers in terrible pain,
and throughout the four ages, he wanders aimlessly.

I am poor and meek, and throughout the ages, You are the
Great Giver - please, grant me the understanding of the
Shabad. ||1||

O Dear Beloved Lord, please show mercy to me.

Unite me in the Union of the True Guru, the Great Giver,
and give me the support of the Lord's Name. ||Pause||

Conquering my desires and duality, I have merged in
celestial peace, and I have found the Naam, the Name of
the Infinite Lord.

ਹਰਿ ਰਸੁ ਚਾਖਿ ਮਨੁ ਨਿਰਮਲੁ
ਹੋਆ ਕਿਲਬਿਖ ਕਾਟਣਹਾਰਾ ॥੨॥

I have tasted the sublime essence of the Lord, and my soul
has become immaculately pure; the Lord is the Destroyer
of sins. ||2||

੬੦੪

ਸਬਦਿ ਮਰਹੁ ਫਿਰਿ ਜੀਵਹੁ ਸਦ ਹੀ
ਤਾ ਫਿਰਿ ਮਰਣੁ ਨ ਹੋਈ ॥

Dying in the Word of the Shabad, you shall live forever,
and you shall never die again.

ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ
ਸਬਦੇ ਪਾਵੈ ਕੋਈ ॥੩॥

The Ambrosial Nectar of the Naam is ever-sweet to the
mind; but how few are those who obtain the Shabad. ||3||

ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ
ਭਾਵੈ ਤਿਸੁ ਦੇਈ ॥

The Great Giver keeps His Gifts in His Hand; He gives
them to those with whom He is pleased.

ਨਾਨਕ ਨਾਮਿ ਰਤੇ ਸੁਖੁ ਪਾਇਆ
ਦਰਗਹ ਜਾਪਹਿ ਸੇਈ ॥੪॥੧੧॥

O Nanak, imbued with the Naam, they find peace, and in
the Court of the Lord, they are exalted. ||4||11||

ਸੋਰਠਿ ਮਹਲਾ ੩ ॥

Sorat'h, Third Mahalaa:

ਸਤਿਗੁਰ ਸੇਵੇ ਤਾ ਸਹਜ ਧੁਨਿ
ਉਪਜੈ ਗਤਿ ਮਤਿ ਤਦ ਹੀ ਪਾਏ ॥

Serving the True Guru, the divine melody wells up within,
and one is blessed with wisdom and salvation.

ਹਰਿ ਕਾ ਨਾਮੁ ਸਦਾ ਮਨਿ ਵਸਿਆ
ਨਾਮੇ ਨਾਮਿ ਸਮਾਏ ॥੧॥

The True Name of the Lord comes to abide in the mind,
and through the Name, one merges in the Name. ||1||

ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥
ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ
ਭਰਮਿ ਭੁਲਾਨਾ ॥ ਰਹਾਉ ॥

Without the True Guru, the whole world is insane.

The blind, self-willed manmukhs do not realize the
Word of the Shabad; they are deluded by false doubts.
||Pause||

ਤ੍ਰੈ ਗੁਣ ਮਾਇਆ ਭਰਮਿ
ਭੁਲਾਇਆ ਹਉਮੈ ਬੰਧਨ ਕਮਾਏ ॥
ਜੰਮਣੁ ਮਰਣੁ ਸਿਰ ਉਪਰਿ ਉਭਉ
ਗਰਭ ਜੋਨਿ ਦੁਖੁ ਪਾਏ ॥੨॥

The three-faced Maya had led them astray in doubt, and
they are snared by the noose of egotism.

Birth and death hang over their heads, and being reborn
from the womb, they suffer in pain. ||2||

ਤ੍ਰੈ ਗੁਣ ਵਰਤਹਿ ਸਗਲ ਸੰਸਾਰਾ
ਹਉਮੈ ਵਿਚਿ ਪਤਿ ਖੋਈ ॥

The three qualities permeate the whole world; acting in
ego, it loses its honor.

ਗੁਰਮੁਖਿ ਹੋਵੈ ਚਉਥਾ ਪਦੁ ਚੀਨੈ
ਰਾਮ ਨਾਮਿ ਸੁਖੁ ਹੋਈ ॥੩॥

But one who becomes Gurmukh comes to realize the
fourth state of celestial bliss; he finds peace through the
Name of the Lord. ||3||

ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ
ਜੋ ਤੂ ਕਰਹਿ ਸੁ ਹੋਈ ॥

ਨਾਨਕ ਰਾਮ ਨਾਮਿ ਨਿਸਤਾਰਾ
ਸਬਦੇ ਹਉਮੈ ਖੋਈ ॥੪॥੧੨॥

ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਆਪੇ ਆਪਿ ਵਰਤਦਾ ਪਿਆਰਾ
ਆਪੇ ਆਪਿ ਅਪਾਹੁ ॥

ਵਣਜਾਰਾ ਜਗੁ ਆਪਿ ਹੈ ਪਿਆਰਾ
ਆਪੇ ਸਾਚਾ ਸਾਹੁ ॥

ਆਪੇ ਵਣਜੁ ਵਾਪਾਰੀਆ ਪਿਆਰਾ
ਆਪੇ ਸਚੁ ਵੇਸਾਹੁ ॥੧॥

ਜਪਿ ਮਨ ਹਰਿ ਹਰਿ ਨਾਮੁ ਸਲਾਹੁ ॥

ਗੁਰ ਕਿਰਪਾ ਤੇ ਪਾਈਐ ਪਿਆਰਾ
ਅੰਮ੍ਰਿਤੁ ਅਗਮ ਅਥਾਹੁ ॥ ਰਹਾਉ ॥

ਆਪੇ ਸੁਣਿ ਸਭ ਵੇਖਦਾ ਪਿਆਰਾ
ਮੁਖਿ ਬੋਲੇ ਆਪਿ ਮੁਹਾਹੁ ॥

ਆਪੇ ਉਝੜਿ ਪਾਇਦਾ ਪਿਆਰਾ
ਆਪਿ ਵਿਖਾਲੇ ਰਾਹੁ ॥

ਆਪੇ ਹੀ ਸਭੁ ਆਪਿ ਹੈ ਪਿਆਰਾ
ਆਪੇ ਵੇਪਰਵਾਹੁ ॥੨॥

ਆਪੇ ਆਪਿ ਉਪਾਇਦਾ ਪਿਆਰਾ
ਸਿਰਿ ਆਪੇ ਧੰਧੜੈ ਲਾਹੁ ॥

ਆਪਿ ਕਰਾਏ ਸਾਖਤੀ ਪਿਆਰਾ
ਆਪਿ ਮਾਰੇ ਮਰਿ ਜਾਹੁ ॥

ਆਪੇ ਪਤਣੁ ਪਾਤਣੀ ਪਿਆਰਾ
ਆਪੇ ਪਾਰਿ ਲੰਘਾਹੁ ॥੩॥

ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ
ਖੇਵਟੁ ਆਪਿ ਚਲਾਹੁ ॥

The three qualities are all Yours, O Lord; You Yourself created them. Whatever You do, comes to pass.

O Nanak, through the Lord's Name, one is emancipated; through the Shabad, he is rid of egotism. ||4||12||

Sorat'h, Fourth Mahalaa, First House:

One Universal Creator God.

By The Grace Of The True Guru:

My Beloved Lord Himself pervades and permeates all; He Himself is, all by Himself.

My Beloved Himself is the trader in this world; He Himself is the true banker.

My Beloved Himself is the trade and the trader; He Himself is the true credit. ||1||

O mind, meditate on the Lord, Har, Har, and praise His Name.

By Guru's Grace, the Beloved, Ambrosial, unapproachable and unfathomable Lord is obtained. ||Pause||

The Beloved Himself sees and hears everything; He Himself speaks through the mouths of all beings.

The Beloved Himself leads us into the wilderness, and He Himself shows us the Way.

The Beloved Himself is Himself all-in-all; He Himself is carefree. ||2||

The Beloved Himself, all by Himself, created everything; He Himself links all to their tasks.

The Beloved Himself creates the Creation, and He Himself destroys it.

He Himself is the wharf, and He Himself is the ferryman, who ferries us across. ||3||

The Beloved Himself is the ocean, and the boat; He Himself is the Guru, the boatman who steers it

ਆਪੇ ਹੀ ਚੜਿ ਲੰਘਦਾ ਪਿਆਰਾ
ਕਰਿ ਚੋਜ ਵੇਖੈ ਪਾਤਿਸਾਹੁ ॥

. The Beloved Himself sets sail and crosses over; He, the King, beholds His wondrous play.

ਆਪੇ ਆਪਿ ਦਇਆਲੁ ਹੈ ਪਿਆਰਾ
ਜਨ ਨਾਨਕ ਬਖਸਿ ਮਿਲਾਹੁ ॥੪॥੧॥

The Beloved Himself is the Merciful Master; O servant Nanak, He forgives and blends with Himself. ||4||1||

ਸੋਰਠਿ ਮਹਲਾ ੪ ਚਉਥਾ ॥

Sorat'h, Fourth Mahalaa:

ਆਪੇ ਅੰਡਜ ਜੇਰਜ ਸੇਤਜ ਉਤਭੁਜ
ਆਪੇ ਖੰਡ ਆਪੇ ਸਭ ਲੋਇ ॥

He Himself is born of the egg, from the womb, from sweat and from the earth; He Himself is the continents and all the worlds.

ਆਪੇ ਸੂਤੁ ਆਪੇ ਬਹੁ ਮਣੀਆ ਕਰਿ
ਸਕਤੀ ਜਗਤੁ ਪਰੋਇ ॥

He Himself is the thread, and He Himself is the many beads; through His Almighty Power, He has strung the worlds.

੬੦੫

605

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ
ਖਿੰਚੇ ਢਹਿ ਢੇਰੀ ਹੋਇ ॥੧॥

He holds the thread, and when He withdraws the thread, the beads scatter into heaps. ||1||

ਮੇਰੇ ਮਨ ਮੈ ਹਰਿ ਬਿਨੁ ਅਵਰੁ ਨ
ਕੋਇ ॥

O my mind, there is no other than the Lord for me.

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ
ਪਿਆਰਾ ਕਰਿ ਦਇਆ ਅੰਮ੍ਰਿਤੁ
ਮੁਖਿ ਚੋਇ ॥ ਰਹਾਉ ॥

The treasure of the Beloved Naam is within the True Guru; in His Mercy, he pours the Ambrosial Nectar into my mouth. ||Pause||

ਆਪੇ ਜਲ ਥਲਿ ਸਭਤੁ ਹੈ ਪਿਆਰਾ
ਪ੍ਰਭੁ ਆਪੇ ਕਰੇ ਸੁ ਹੋਇ ॥

The Beloved Himself is in all the oceans and lands; whatever God does, comes to pass.

ਸਭਨਾ ਰਿਜਕੁ ਸਮਾਹਦਾ ਪਿਆਰਾ
ਦੂਜਾ ਅਵਰੁ ਨ ਕੋਇ ॥

The Beloved brings nourishment to all; there is no other than Him.

ਆਪੇ ਖੇਲ ਖੇਲਾਇਦਾ ਪਿਆਰਾ
ਆਪੇ ਕਰੇ ਸੁ ਹੋਇ ॥੨॥

The Beloved Himself plays, and whatever He Himself does, comes to pass. ||2||

ਆਪੇ ਹੀ ਆਪਿ ਨਿਰਮਲਾ
ਪਿਆਰਾ ਆਪੇ ਨਿਰਮਲ ਸੋਇ ॥

The Beloved Himself, all by Himself, is immaculate and pure; He Himself is immaculate and pure.

ਆਪੇ ਕੀਮਤਿ ਪਾਇਦਾ ਪਿਆਰਾ
ਆਪੇ ਕਰੇ ਸੁ ਹੋਇ ॥

The Beloved Himself determines the value of all; whatever He does comes to pass.

ਆਪੇ ਅਲਖੁ ਨ ਲਖੀਐ ਪਿਆਰਾ
ਆਪਿ ਲਖਾਵੈ ਸੋਇ ॥੩॥

The Beloved Himself is unseen - He cannot be seen; He Himself causes us to see. ||3||

ਆਪੇ ਗਹਿਰ ਗੰਭੀਰੁ ਹੈ ਪਿਆਰਾ
ਤਿਸੁ ਜੇਵਡੁ ਅਵਰੁ ਨ ਕੋਇ ॥
ਸਭਿ ਘਟ ਆਪੇ ਭੋਗਵੈ ਪਿਆਰਾ
ਵਿਚਿ ਨਾਰੀ ਪੁਰਖ ਸਭੁ ਸੋਇ ॥
ਨਾਨਕ ਗੁਪਤੁ ਵਰਤਦਾ ਪਿਆਰਾ
ਗੁਰਮੁਖਿ ਪਰਗਟੁ ਹੋਇ ॥੪॥੨॥

ਸੋਰਠਿ ਮਹਲਾ ੪ ॥

ਆਪੇ ਹੀ ਸਭੁ ਆਪਿ ਹੈ ਪਿਆਰਾ
ਆਪੇ ਥਾਪਿ ਉਥਾਪੈ ॥
ਆਪੇ ਵੇਖਿ ਵਿਗਸਦਾ ਪਿਆਰਾ
ਕਰਿ ਚੋਜ ਵੇਖੈ ਪ੍ਰਭੁ ਆਪੈ ॥
ਆਪੇ ਵਣਿ ਤਿਣਿ ਸਭਤੁ ਹੈ
ਪਿਆਰਾ ਆਪੇ ਗੁਰਮੁਖਿ
ਜਾਪੈ ॥੧॥

ਜਪਿ ਮਨ ਹਰਿ ਹਰਿ ਨਾਮ ਰਸਿ
ਧ੍ਰਾਪੈ ॥

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ
ਸਬਦੀ ਚਖਿ ਜਾਪੈ ॥ ਰਹਾਉ ॥

ਆਪੇ ਤੀਰਥੁ ਤੁਲਹੜਾ ਪਿਆਰਾ
ਆਪਿ ਤਰੈ ਪ੍ਰਭੁ ਆਪੈ ॥

ਆਪੇ ਜਾਲੁ ਵਤਾਇਦਾ ਪਿਆਰਾ
ਸਭੁ ਜਗੁ ਮਛਲੀ ਹਰਿ ਆਪੈ ॥

ਆਪਿ ਅਭੁਲੁ ਨ ਭੁਲਈ ਪਿਆਰਾ
ਅਵਰੁ ਨ ਦੂਜਾ ਜਾਪੈ ॥੨॥

ਆਪੇ ਸਿੰਝੀ ਨਾਦੁ ਹੈ ਪਿਆਰਾ ਧੁਨਿ
ਆਪਿ ਵਜਾਏ ਆਪੈ ॥

ਆਪੇ ਜੋਗੀ ਪੁਰਖੁ ਹੈ ਪਿਆਰਾ
ਆਪੇ ਹੀ ਤਪੁ ਤਾਪੈ ॥

ਆਪੇ ਸਤਿਗੁਰੁ ਆਪਿ ਹੈ ਚੇਲਾ
ਉਪਦੇਸੁ ਕਰੈ ਪ੍ਰਭੁ ਆਪੈ ॥੩॥

The Beloved Himself is deep and profound and unfathomable; there is no other as great as He.

The Beloved Himself enjoys every heart; He is contained within every woman and man.

O Nanak, the Beloved is pervading everywhere, but He is hidden; through the Guru, He is revealed. ||4||2||

Sorat'h, Fourth Mahalaa:

He Himself, the Beloved, is Himself all-in-all; He Himself establishes and disestablishes.

The Beloved Himself beholds, and rejoices; God Himself works wonders, and beholds them.

The Beloved Himself is contained in all the woods and meadows; as Gurmukh, He reveals Himself. ||1||

Meditate, O mind, on the Lord, Har, Har; through the sublime essence of Lord's Name, you shall be satisfied.

The Ambrosial Nectar of the Naam, is the sweetest juice; through the Word of the Guru's Shabad, its taste is revealed. ||Pause||

The Beloved is Himself the place of pilgrimage and the raft; God Himself ferries Himself across.

The Beloved Himself casts the net over all the world; the Lord Himself is the fish.

The Beloved Himself is infallible; He makes no mistakes. There is no other like Him to be seen. ||2||

The Beloved Himself is the Yogi's horn, and the sound current of the Naad; He Himself plays the tune.

The Beloved Himself is the Yogi, the Primal Being; He Himself practices intense meditation.

He Himself is the True Guru, and He Himself is the disciple; God Himself imparts the Teachings. ||3||

ਆਪੇ ਨਾਉ ਜਪਾਇਦਾ ਪਿਆਰਾ
ਆਪੇ ਹੀ ਜਪੁ ਜਾਪੈ ॥

The Beloved Himself inspires us to chant His Name, and He Himself practices meditation.

ਆਪੇ ਅੰਮ੍ਰਿਤੁ ਆਪਿ ਹੈ ਪਿਆਰਾ
ਆਪੇ ਹੀ ਰਸੁ ਆਪੈ ॥

The Beloved Himself is the Ambrosial Nectar; He Himself is the juice of it.

ਆਪੇ ਆਪਿ ਸਲਾਹਦਾ ਪਿਆਰਾ ਜਨ
ਨਾਨਕ ਹਰਿ ਰਸਿ ਧ੍ਰਾਪੈ ॥੪॥੩॥

The Beloved Himself praises Himself; servant Nanak is satisfied, with the sublime essence of the Lord. ||4||3||

ਸੋਰਠਿ ਮਹਲਾ ੪ ॥

Sorat'h, Fourth Mahalaa:

ਆਪੇ ਕੰਡਾ ਆਪਿ ਤਰਾਜੀ ਪ੍ਰਭਿ
ਆਪੇ ਤੋਲਿ ਤੋਲਾਇਆ ॥

God Himself is the balance scale, He Himself is the weigher, and He Himself weighs with the weights.

ਆਪੇ ਸਾਹੁ ਆਪੇ ਵਣਜਾਰਾ ਆਪੇ
ਵਣਜੁ ਕਰਾਇਆ ॥

He Himself is the banker, He Himself is the trader, and He Himself makes the trades.

ਆਪੇ ਧਰਤੀ ਸਾਜੀਅਨੁ ਪਿਆਰੈ
ਪਿਛੈ ਟੰਕੁ ਚੜਾਇਆ ॥੧॥

The Beloved Himself fashioned the world, and He Himself counter-balances it with a gram. ||1||

ਮੇਰੇ ਮਨ ਹਰਿ ਹਰਿ ਧਿਆਇ ਸੁਖੁ
ਪਾਇਆ ॥

My mind meditates on the Lord, Har, Har, and finds peace.

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ
ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

The Name of the Beloved Lord, Har, Har, is a treasure; the Perfect Guru has made it seem sweet to me. ||Pause||

ਆਪੇ ਧਰਤੀ ਆਪਿ ਜਲੁ ਪਿਆਰਾ
ਆਪੇ ਕਰੇ ਕਰਾਇਆ ॥

The Beloved Himself is the earth, and He Himself is the water; He Himself acts, and causes others to act.

ਆਪੇ ਹੁਕਮਿ ਵਰਤਦਾ ਪਿਆਰਾ
ਜਲੁ ਮਾਟੀ ਬੰਧਿ ਰਖਾਇਆ ॥

The Beloved Himself issues His Commands, and keeps the water and the land bound down.

ਆਪੇ ਹੀ ਭਉ ਪਾਇਦਾ ਪਿਆਰਾ
ਬੰਨਿ ਬਕਰੀ ਸੀਹੁ ਹਢਾਇਆ ॥੨॥

The Beloved Himself instills the Fear of God; He binds the tiger and the goat together. ||2||

੬੦੬

606

ਆਪੇ ਕਾਸਟ ਆਪਿ ਹਰਿ ਪਿਆਰਾ
ਵਿਚਿ ਕਾਸਟ ਅਗਨਿ ਰਖਾਇਆ ॥

The Beloved Lord Himself is the firewood, and He Himself keeps the fire within the wood.

ਆਪੇ ਹੀ ਆਪਿ ਵਰਤਦਾ ਪਿਆਰਾ
ਭੈ ਅਗਨਿ ਨ ਸਕੈ ਜਲਾਇਆ ॥

The Beloved Lord Himself, all by Himself, permeates them, and because of the Fear of God, the fire cannot burn the wood.

ਆਪੇ ਮਾਰਿ ਜੀਵਾਇਦਾ ਪਿਆਰਾ
ਸਾਹ ਲੈਦੇ ਸਭਿ ਲਵਾਇਆ ॥੩॥

The Beloved Himself kills and revives; all draw the breath of life, given by Him. ||3||

ਆਪੇ ਤਾਣੂ ਦੀਬਾਣੂ ਹੈ ਪਿਆਰਾ
ਆਪੇ ਕਾਰੈ ਲਾਇਆ ॥

ਜਿਉ ਆਪਿ ਚਲਾਏ ਤਿਉ ਚਲੀਐ
ਪਿਆਰੇ ਜਿਉ ਹਰਿ ਪ੍ਰਭ ਮੇਰੇ
ਭਾਇਆ ॥

ਆਪੇ ਜੰਤੀ ਜੰਤੂ ਹੈ ਪਿਆਰਾ ਜਨ
ਨਾਨਕ ਵਜਹਿ ਵਜਾਇਆ ॥੪॥੪॥

ਸੋਰਠਿ ਮਹਲਾ ੪ ॥

ਆਪੇ ਸ੍ਰਿਸਟਿ ਉਪਾਇਦਾ ਪਿਆਰਾ
ਕਰਿ ਸੂਰਜੁ ਚੰਦੁ ਚਾਨਾਣੁ ॥

ਆਪਿ ਨਿਤਾਣਿਆ ਤਾਣੂ ਹੈ ਪਿਆਰਾ
ਆਪਿ ਨਿਮਾਣਿਆ ਮਾਣੁ ॥

ਆਪਿ ਦਇਆ ਕਰਿ ਰਖਦਾ ਪਿਆਰਾ
ਆਪੇ ਸੁਘੜੁ ਸੁਜਾਣੁ ॥੧॥

ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥

ਸਤਸੰਗਤਿ ਮਿਲਿ ਧਿਆਇ ਤੂ ਹਰਿ
ਹਰਿ ਬਹੁਤਿ ਨ ਆਵਣ ਜਾਣੁ ॥
ਰਹਾਉ ॥

ਆਪੇ ਹੀ ਗੁਣ ਵਰਤਦਾ ਪਿਆਰਾ
ਆਪੇ ਹੀ ਪਰਵਾਣੁ ॥

ਆਪੇ ਬਖਸ ਕਰਾਇਦਾ ਪਿਆਰਾ
ਆਪੇ ਸਚੁ ਨੀਸਾਣੁ ॥

ਆਪੇ ਹੁਕਮਿ ਵਰਤਦਾ ਪਿਆਰਾ
ਆਪੇ ਹੀ ਫੁਰਮਾਣੁ ॥੨॥

ਆਪੇ ਭਗਤਿ ਭੰਡਾਰ ਹੈ ਪਿਆਰਾ
ਆਪੇ ਦੇਵੈ ਦਾਣੁ ॥

ਆਪੇ ਸੇਵ ਕਰਾਇਦਾ ਪਿਆਰਾ
ਆਪਿ ਦਿਵਾਵੈ ਮਾਣੁ ॥

ਆਪੇ ਤਾੜੀ ਲਾਇਦਾ ਪਿਆਰਾ
ਆਪੇ ਗੁਣੀ ਨਿਧਾਨੁ ॥੩॥

The Beloved Himself is power and presence; He Himself engages us in our work.

As the Beloved makes me walk, I walk, as it pleases my Lord God.

The Beloved Himself is the musician, and the musical instrument; servant Nanak vibrates His vibration. ||4||4||

Sorat'h, Fourth Mahalaa:

The Beloved Himself created the Universe; He made the light of the sun and the moon.

The Beloved Himself is the power of the powerless; He Himself is the honor of the dishonored.

The Beloved Himself grants His Grace and protects us; He Himself is wise and all-knowing. ||1||

O my mind, chant the Name of the Lord, and receive His Insignia.

Join the Sat Sangat, the True Congregation, and meditate on the Lord, Har, Har; you shall not have to come and go in reincarnation again. ||Pause||

The Beloved Himself pervades His Glorious Praises, and He Himself approves them.

The Beloved Himself grants His forgiveness, and He Himself bestows the Insignia of Truth.

The Beloved Himself obeys His Will, and He Himself issues His Command. ||2||

The Beloved Himself is the treasure of devotion; He Himself gives His gifts.

The Beloved Himself commits some to His service, and He Himself blesses them with honor.

The Beloved Himself is absorbed in Samaadhi; He Himself is the treasure of excellence. ||3||

ਆਪੇ ਵਡਾ ਆਪਿ ਹੈ ਪਿਆਰਾ
ਆਪੇ ਹੀ ਪਰਧਾਣੁ ॥

The Beloved Himself is the greatest; He Himself is supreme.

ਆਪੇ ਕੀਮਤਿ ਪਾਇਦਾ ਪਿਆਰਾ
ਆਪੇ ਤੁਲੁ ਪਰਵਾਣੁ ॥

The Beloved Himself appraises the value; He Himself is the scale, and the weights.

ਆਪੇ ਅਤੁਲੁ ਤੁਲਾਇਦਾ ਪਿਆਰਾ
ਜਨ ਨਾਨਕ ਸਦ ਕੁਰਬਾਣੁ ॥੪॥੫॥

The Beloved Himself is unweighable - He weighs Himself; servant Nanak is forever a sacrifice to Him. ||4||5||

ਸੋਰਠਿ ਮਹਲਾ ੪ ॥

Sorat'h, Fourth Mahalaa:

ਆਪੇ ਸੇਵਾ ਲਾਇਦਾ ਪਿਆਰਾ
ਆਪੇ ਭਗਤਿ ਉਮਾਹਾ ॥

The Beloved Himself commits some to His service; He Himself blesses them with the joy of devotional worship.

ਆਪੇ ਗੁਣ ਗਾਵਾਇਦਾ ਪਿਆਰਾ
ਆਪੇ ਸਬਦਿ ਸਮਾਹਾ ॥

The Beloved Himself causes us to sing His Glorious Praises; He Himself is absorbed in the Word of His Shabad.

ਆਪੇ ਲੇਖਣਿ ਆਪਿ ਲਿਖਾਰੀ ਆਪੇ
ਲੇਖੁ ਲਿਖਾਹਾ ॥੧॥

He Himself is the pen, and He Himself is the scribe; He Himself inscribes His inscription. ||1||

ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥
ਅਨਦਿਨੁ ਅਨਦੁ ਹੋਵੈ ਵਡਭਾਗੀ ਲੈ
ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥

O my mind, joyfully chant the Name of the Lord.

ਆਪੇ ਗੋਪੀ ਕਾਨੁ ਹੈ ਪਿਆਰਾ ਬਨਿ
ਆਪੇ ਗਊ ਚਰਾਹਾ ॥

Those very fortunate ones are in ecstasy night and day; through the Perfect Guru, they obtain the profit of the Lord's Name. ||Pause||

ਆਪੇ ਸਾਵਲ ਸੁੰਦਰਾ ਪਿਆਰਾ
ਆਪੇ ਵੰਸੁ ਵਜਾਹਾ ॥

The Beloved Himself is the milk-maid and Krishna; He Himself herds the cows in the woods.

ਕੁਵਲੀਆ ਪੀੜੁ ਆਪਿ ਮਰਾਇਦਾ
ਪਿਆਰਾ ਕਰਿ ਬਾਲਕ ਰੂਪਿ
ਪਚਾਹਾ ॥੨॥

The Beloved Himself is the blue-skinned, handsome one; He Himself plays on His flute.

The Beloved Himself took the form of a child, and destroyed Kuwalia-peer, the mad elephant. ||2||

ਆਪਿ ਅਖਾੜਾ ਪਾਇਦਾ ਪਿਆਰਾ
ਕਰਿ ਵੇਖੈ ਆਪਿ ਚੋਜਾਹਾ ॥

The Beloved Himself sets the stage; He performs the plays, and He Himself watches them.

ਕਰਿ ਬਾਲਕ ਰੂਪ ਉਪਾਇਦਾ
ਪਿਆਰਾ ਚੰਡੂਰੁ ਕੰਸੁ ਕੇਸੁ
ਮਾਰਾਹਾ ॥

The Beloved Himself assumed the form of the child, and killed the demons Chandoor, Kansa and Kaysee.

ਆਪੇ ਹੀ ਬਲੁ ਆਪਿ ਹੈ ਪਿਆਰਾ
ਬਲੁ ਭੰਨੈ ਮੂਰਖ ਮੁਗਧਾਹਾ ॥੩॥

The Beloved Himself, by Himself, is the embodiment of power; He shatters the power of the fools and idiots. ||3||

ਸਭੁ ਆਪੇ ਜਗਤੁ ਉਪਾਇਦਾ ਪਿਆਰਾ
ਵਸਿ ਆਪੇ ਜੁਗਤਿ ਹਥਾਹਾ ॥

The Beloved Himself created the whole world. In His hands He holds the power of the ages.

੬੦੭

607

ਗਲਿ ਜੇਵਤੀ ਆਪੇ ਪਾਇਦਾ
ਪਿਆਰਾ ਜਿਉ ਪ੍ਰਭੁ ਖਿਚੈ ਤਿਉ
ਜਾਹਾ ॥

The Beloved Himself puts the chains around their necks;
as God pulls them, must they go.

ਜੋ ਗਰਬੈ ਸੋ ਪਚਸੀ ਪਿਆਰੇ ਜਪਿ
ਨਾਨਕ ਭਗਤਿ ਸਮਾਹਾ ॥੪॥੬॥

Whoever harbors pride shall be destroyed, O Beloved;
meditating on the Lord, Nanak is absorbed in devotional
worship. ||4||6||

ਸੋਰਠਿ ਮਃ ੪ ਦੁਤੁਕੇ ॥

Sorat'h, Fourth Mahalaa, Du-Tukas:

ਅਨਿਕ ਜਨਮ ਵਿਛੁੜੇ ਦੁਖੁ
ਪਾਇਆ ਮਨਮੁਖਿ ਕਰਮ ਕਰੈ
ਅਹੰਕਾਰੀ ॥

Separated from the Lord for countless lifetimes, the
self-willed manmukh suffers in pain, engaged in acts
of egotism.

ਸਾਧੂ ਪਰਸਤ ਹੀ ਪ੍ਰਭੁ ਪਾਇਆ
ਗੋਬਿੰਦ ਸਰਣਿ ਤੁਮਾਰੀ ॥੧॥

Beholding the Holy Saint, I found God; O Lord of the
Universe, I seek Your Sanctuary. ||1||

ਗੋਬਿੰਦ ਪ੍ਰੀਤਿ ਲਗੀ ਅਤਿ ਪਿਆਰੀ ॥
ਜਬ ਸਤਸੰਗ ਭਏ ਸਾਧੂ ਜਨ ਹਿਰਦੈ
ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥

The Love of God is very dear to me.

When I joined the Sat Sangat, the Company of the Holy
People, the Lord, the embodiment of peace, came into my
heart. ||Pause||

ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ
ਤੈਰਾ ਭਾਉ ਨ ਬੁਝਹਿ ਗਵਾਰੀ ॥

You dwell, hidden, within my heart day and night, Lord;
but the poor fools do not understand Your Love.

ਸਤਿਗੁਰੁ ਪੁਰਖੁ ਮਿਲਿਆ ਪ੍ਰਭੁ
ਪ੍ਰਗਟਿਆ ਗੁਣ ਗਾਵੈ ਗੁਣ
ਵੀਚਾਰੀ ॥੨॥

Meeting with the Almighty True Guru, God was revealed
to me; I sing His Glorious Praises, and reflect upon His
Glories. ||2||

ਗੁਰਮੁਖਿ ਪ੍ਰਗਾਸੁ ਭਇਆ ਸਾਤਿ
ਆਈ ਦੁਰਮਤਿ ਬੁਧਿ ਨਿਵਾਰੀ ॥

As Gurmukh, I have become enlightened; peace has come,
and evil-mindedness has been dispelled from my mind.

ਆਤਮ ਬ੍ਰਹਮ ਚੀਨਿ ਸੁਖੁ ਪਾਇਆ
ਸਤਸੰਗਤਿ ਪੁਰਖ ਤੁਮਾਰੀ ॥੩॥

Understanding the relationship of the individual soul with
God, I have found peace, in Your Sat Sangat, Your True
Congregation, O Lord. ||3||

ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ
ਜਿਨ ਕਉ ਕਿਰਪਾ ਭਈ ਤੁਮਾਰੀ ॥

Those who are blessed by Your Kind Mercy, meet the
Almighty Lord, and find the Guru.

ਨਾਨਕ ਅਤੁਲੁ ਸਹਜ ਸੁਖੁ
ਪਾਇਆ ਅਨਦਿਨੁ ਜਾਗਤੁ ਰਹੈ
ਬਨਵਾਰੀ ॥੪॥੭॥

Nanak has found the immeasurable, celestial peace; night and day, he remains awake to the Lord, the Master of the Forest of the Universe. ||4||7||

ਸੋਰਠਿ ਮਹਲਾ ੪ ॥

Sorat'h, Fourth Mahalaa:

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੋਧਿਆ
ਹਰਿ ਬਿਨੁ ਰਹਣੁ ਨ ਜਾਈ ॥

The inner depths of my mind are pierced by love for the Lord; I cannot live without the Lord.

ਜਿਉ ਮਛਲੀ ਬਿਨੁ ਨੀਰੈ ਬਿਨਸੈ
ਤਿਉ ਨਾਮੈ ਬਿਨੁ ਮਰਿ ਜਾਈ ॥੧॥

Just as the fish dies without water, I die without the Lord's Name. ||1||

ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ
ਨਾਈ ॥

O my God, please bless me with the water of Your Name.

ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ
ਨਾਮੇ ਹੀ ਸਾਂਤਿ ਪਾਈ ॥ ਰਹਾਉ ॥

I beg for Your Name, deep within myself, day and night; through the Name, I find peace. ||Pause||

ਜਿਉ ਚਾਤ੍ਰਕੁ ਜਲ ਬਿਨੁ ਬਿਲਲਾਵੈ
ਬਿਨੁ ਜਲੁ ਪਿਆਸ ਨ ਜਾਈ ॥

The song-bird cries out for lack of water - without water, its thirst cannot be quenched.

ਗੁਰਮੁਖਿ ਜਲੁ ਪਾਵੈ ਸੁਖ ਸਹਜੇ
ਹਰਿਆ ਭਾਇ ਸੁਭਾਈ ॥੨॥

The Gurmukh obtains the water of celestial bliss, and is rejuvenated, blossoming forth through the blessed Love of the Lord. ||2||

ਮਨਮੁਖ ਭੁਖੇ ਦਹ ਦਿਸ ਡੋਲਹਿ
ਬਿਨੁ ਨਾਵੈ ਦੁਖੁ ਪਾਈ ॥

The self-willed manmukhs are hungry, wandering around in the ten directions; without the Name, they suffer in pain.

ਜਨਮਿ ਮਰੈ ਫਿਰਿ ਜੋਨੀ ਆਵੈ
ਦਰਗਹਿ ਮਿਲੈ ਸਜਾਈ ॥੩॥

They are born, only to die, and enter into reincarnation again; in the Court of the Lord, they are punished. ||3||

ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹੁ
ਹਰਿ ਰਸੁ ਅੰਤਰਿ ਪਾਈ ॥

But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord's elixir.

ਨਾਨਕ ਦੀਨ ਦਇਆਲ ਭਏ ਹੈ
ਤ੍ਰਿਸਨਾ ਸਬਦਿ ਬੁਝਾਈ ॥੪॥੮॥

The Lord has become Merciful to meek Nanak, and through the Word of the Shabad, his desires are quenched. ||4||8||

ਸੋਰਠਿ ਮਹਲਾ ੪ ਪੰਚਪਦਾ ॥

Sorat'h, Fourth Mahalaa, Panch-Padas:

ਅਚਰੁ ਚਰੈ ਤਾ ਸਿਧਿ ਹੋਈ ਸਿਧੀ
ਤੇ ਬੁਧਿ ਪਾਈ ॥

If one eats the uneatable, then he becomes a Siddha, a being of perfect spirituality; through this perfection, he obtains wisdom.

ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ
ਭ੍ਰਮੁ ਕਾਟਿਆ ਜਾਈ ॥੧॥

When the arrow of the Lord's Love pierces his body, then his doubt is eradicated. ||1||

ਮੇਰੇ ਗੋਬਿੰਦ ਅਪੁਨੇ ਜਨ ਕਉ ਦੇਹਿ
ਵਡਿਆਈ ॥

O my Lord of the Universe, please bless Your humble servant with glory.

ਗੁਰਮਤਿ ਰਾਮ ਨਾਮੁ ਪਰਗਾਸਹੁ
ਸਦਾ ਰਹਹੁ ਸਰਣਾਈ ॥ ਰਹਾਉ ॥

Under Guru's Instructions, enlighten me with the Lord's Name, that I may dwell forever in Your Sanctuary. ||Pause||

ਇਹੁ ਸੰਸਾਰੁ ਸਭੁ ਆਵਣ ਜਾਣਾ
ਮਨ ਮੂਰਖ ਚੇਤਿ ਅਜਾਣਾ ॥

This whole world is engrossed in coming and going; O my foolish and ignorant mind, be mindful of the Lord.

ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ
ਤਾ ਹਰਿ ਨਾਮਿ ਸਮਾਣਾ ॥੨॥

O Dear Lord, please, take pity upon me, and unite me with the Guru, that I may merge in the Lord's Name. ||2||

ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ
ਨੋ ਦੇਇ ਸੁ ਪਾਏ ॥ ਵਸਤੁ ਅਨੂਪ
ਅਤਿ ਅਗਮ ਅਗੋਚਰ ਗੁਰੁ ਪੂਰਾ
ਅਲਖੁ ਲਖਾਏ ॥੩॥

Only one who has it knows God; he alone has it, to whom God has given it - so very beautiful, unapproachable and unfathomable. Through the Perfect Guru, the unknowable is known. ||3||

ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ
ਕੀ ਮਿਠਿਆਈ ॥

Only one who tastes it knows it, like the mute, who tastes the sweet candy, but cannot speak of it.

੬੦੮

608

ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ
ਰਖੈ ਲੁਕਾਈ ॥੪॥

The jewel is concealed, but it is not concealed, even though one may try to conceal it. ||4||

ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ
ਸਭਨਾ ਕਾ ਪ੍ਰਭੁ ਸੋਈ ॥

Everything is Yours, O Inner-knower, Searcher of hearts; You are the Lord God of all.

ਜਿਸ ਨੋ ਦਾਤਿ ਕਰਹਿ ਸੇ ਪਾਏ ਜਨ
ਨਾਨਕ ਅਵਰੁ ਨ ਕੋਈ ॥੫॥੯॥

He alone receives the gift, unto whom You give it; O servant Nanak, there is no one else. ||5||9||

ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥

Sorat'h, Fifth Mahalaa, First House, Ti-Tukas:

One Universal Creator God.

By The Grace Of The True Guru:

ਕਿਸ ਹਉ ਜਾਚੀ ਕਿਸ ਆਰਾਧੀ ਜਾ
ਸਭੁ ਕੇ ਕੀਤਾ ਹੋਸੀ ॥

Who should I ask? Who should I worship? All were created by Him.

ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ
ਰਲਸੀ ॥

Whoever appears to be the greatest of the great, shall ultimately be mixed with the dust.

ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ
ਸੁਖ ਨਵ ਨਿਧਿ ਦੇਸੀ ॥੧॥

The Fearless, Formless Lord, the Destroyer of Fear
bestows all comforts, and the nine treasures. ||1||

ਹਰਿ ਜੀਉ ਤੇਰੀ ਦਾਤੀ ਰਾਜਾ ॥
ਮਾਣਸੁ ਬਪੁੜਾ ਕਿਆ ਸਾਲਾਹੀ ਕਿਆ
ਤਿਸ ਕਾ ਮੁਹਤਾਜਾ ॥ ਰਹਾਉ ॥

O Dear Lord, Your gifts alone satisfy me.

Why should I praise the poor helpless man? Why should I
feel subservient to him? ||Pause||

ਜਿਨਿ ਹਰਿ ਧਿਆਇਆ ਸਭੁ ਕਿਛੁ
ਤਿਸ ਕਾ ਤਿਸ ਕੀ ਭੂਖ ਗਵਾਈ ॥

All things come to one who meditates on the Lord; the
Lord satisfies his hunger.

ਐਸਾ ਧਨੁ ਦੀਆ ਸੁਖਦਾਤੈ ਨਿਖੁਟਿ
ਨ ਕਬ ਹੀ ਜਾਈ ॥

The Lord, the Giver of peace, bestows such wealth, that it
can never be exhausted.

ਅਨਦੁ ਭਇਆ ਸੁਖ ਸਹਜਿ ਸਮਾਣੇ
ਸਤਿਗੁਰਿ ਮੇਲਿ ਮਿਲਾਈ ॥੨॥

I am in ecstasy, absorbed in celestial peace; the True Guru
has united me in His Union. ||2||

ਮਨ ਨਾਮੁ ਜਪਿ ਨਾਮੁ ਆਰਾਧਿ
ਅਨਦਿਨੁ ਨਾਮੁ ਵਖਾਣੀ ॥

O mind, chant the Naam, the Name of the Lord; worship
the Naam, night and day, and recite the Naam.

ਉਪਦੇਸੁ ਸੁਣਿ ਸਾਧ ਸੰਤਨ ਕਾ ਸਭ
ਚੁਕੀ ਕਾਣਿ ਜਮਾਣੀ ॥

Listen to the Teachings of the Holy Saints, and all fear of
death will be dispelled.

ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ
ਸੇ ਲਾਗੇ ਗੁਰ ਕੀ ਬਾਣੀ ॥੩॥

Those blessed by God's Grace are attached to the Word of
the Guru's Bani. ||3||

ਕੀਮਤਿ ਕਉਣੁ ਕਰੈ ਪ੍ਰਭੁ ਤੇਰੀ ਤੂ
ਸਰਬ ਜੀਆ ਦਇਆਲਾ ॥

Who can estimate Your worth, God? You are kind and
compassionate to all beings.

ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ
ਹਮ ਬਾਲ ਗੁਪਾਲਾ ॥

Everything which You do, prevails; I am just a poor child -
what can I do?

ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ
ਪਿਤਾ ਪੂਤ ਕਿਰਪਾਲਾ ॥੪॥੧॥

Protect and preserve Your servant Nanak; be kind to him,
like a father to his son. ||4||1||

ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥
ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ
ਤਨਿ ਹਿਰਦੈ ਧਾਰ ॥

Sorat'h, Fifth Mahalaa, First House, Chau-Tukas:

Praise the Guru, and the Lord of the Universe, O Siblings
of Destiny; enshrine Him in your mind, body and heart.

ਸਾਚਾ ਸਾਹਿਬੁ ਮਨਿ ਵਸੈ ਭਾਈ
ਏਹਾ ਕਰਣੀ ਸਾਰ ॥

Let the True Lord and Master abide in your mind, O
Siblings of Destiny; this is the most excellent way of life.

ਜਿਤੁ ਤਨਿ ਨਾਮੁ ਨ ਉਪਜੈ ਭਾਈ ਸੇ
ਤਨ ਹੋਏ ਛਾਰ ॥

Those bodies, in which the Name of the Lord does not
well up, O Siblings of Destiny - those bodies are reduced
to ashes.

ਸਾਧਸੰਗਤਿ ਕਉ ਵਾਰਿਆ ਭਾਈ
ਜਿਨ ਏਕੰਕਾਰ ਅਧਾਰ ॥੧॥

I am a sacrifice to the Saadh Sangat, the Company of the Holy, O Siblings of Destiny; they take the Support of the One and Only Lord. ||1||

ਸੋਈ ਸਚੁ ਅਰਾਧਣਾ ਭਾਈ ਜਿਸ ਤੇ
ਸਭੁ ਕਿਛੁ ਹੋਇ ॥

So worship and adore that True Lord, O Siblings of Destiny; He alone does everything.

ਗੁਰਿ ਪੂਰੈ ਜਾਣਾਇਆ ਭਾਈ ਤਿਸੁ
ਬਿਨੁ ਅਵਰੁ ਨ ਕੋਇ ॥ ਰਹਾਉ ॥

The Perfect Guru has taught me, O Siblings of Destiny, that without Him, there is no other at all. ||Pause||

ਨਾਮ ਵਿਹੁਣੇ ਪਚਿ ਮੁਏ ਭਾਈ
ਗਣਤ ਨ ਜਾਇ ਗਣੀ ॥

Without the Naam, the Name of the Lord, they putrefy and die, O Siblings of Destiny; their numbers cannot be counted.

ਵਿਣੁ ਸਚ ਸੋਚ ਨ ਪਾਈਐ ਭਾਈ
ਸਾਚਾ ਅਗਮ ਧਣੀ ॥

Without Truth, purity cannot be achieved, O Siblings of Destiny; the Lord is true and unfathomable.

ਆਵਣ ਜਾਣੁ ਨ ਚੁਕਈ ਭਾਈ ਝੂਠੀ
ਦੁਨੀ ਮਣੀ ॥

Coming and going do not end, O Siblings of Destiny; pride in worldly valuables is false.

ਗੁਰਮੁਖਿ ਕੋਟਿ ਉਧਾਰਦਾ ਭਾਈ ਦੇ
ਨਾਵੈ ਏਕ ਕਣੀ ॥੨॥

The Gurmukh saves millions of people, O Siblings of Destiny, blessing them with even a particle of the Name. ||2||

ਸਿੰਮ੍ਰਿਤਿ ਸਾਸਤ ਸੋਧਿਆ ਭਾਈ
ਵਿਣੁ ਸਤਿਗੁਰ ਭਰਮੁ ਨ ਜਾਇ ॥

I have searched through the Simritees and the Shaastras, O Siblings of Destiny - without the True Guru, doubt does not depart.

ਅਨਿਕ ਕਰਮ ਕਰਿ ਥਾਕਿਆ
ਭਾਈ ਫਿਰਿ ਫਿਰਿ ਬੰਧਨ ਪਾਇ ॥

They are so tired of performing their many deeds, O Siblings of Destiny, but they fall into bondage again and again.

ਚਾਰੇ ਕੁੰਡਾ ਸੋਧਿਆ ਭਾਈ ਵਿਣੁ
ਸਤਿਗੁਰ ਨਾਹੀ ਜਾਇ ॥

I have searched in the four directions, O Siblings of Destiny, but without the True Guru, there is no place at all.

੬੦੯

609

ਵਡਭਾਗੀ ਗੁਰੁ ਪਾਇਆ ਭਾਈ
ਹਰਿ ਹਰਿ ਨਾਮੁ ਧਿਆਇ ॥੩॥

By great good fortune, I found the Guru, O Siblings of Destiny, and I meditate on the Name of the Lord, Har, Har. ||3||

ਸਚੁ ਸਦਾ ਹੈ ਨਿਰਮਲਾ ਭਾਈ
ਨਿਰਮਲ ਸਾਚੇ ਸੋਇ ॥

The Truth is forever pure, O Siblings of Destiny; those who are true are pure.

ਨਦਰਿ ਕਰੇ ਜਿਸੁ ਆਪਣੀ ਭਾਈ
ਤਿਸੁ ਪਰਾਪਤਿ ਹੋਇ ॥

When the Lord bestows His Glance of Grace, O Siblings of Destiny, then one obtains Him.

ਕੋਟਿ ਮਧੇ ਜਨੁ ਪਾਈਐ ਭਾਈ
ਵਿਰਲਾ ਕੋਈ ਕੋਇ ॥

Among millions, O Siblings of Destiny, hardly one humble servant of the Lord is found.

ਨਾਨਕ ਰਤਾ ਸਚਿ ਨਾਮਿ ਭਾਈ ਸੁਣਿ
ਮਨੁ ਤਨੁ ਨਿਰਮਲੁ ਹੋਇ ॥੪॥੨॥

Nanak is imbued with the True Name, O Siblings
of Destiny; hearing it, the mind and body become
immaculately pure. ||4||2||

ਸੋਰਠਿ ਮਹਲਾ ੫ ਦੁਤੁਕੇ ॥

Sorat'h, Fifth Mahalaa, Du-Tukas:

ਜਉ ਲਉ ਭਾਉ ਅਭਾਉ ਇਹੁ ਮਾਨੈ
ਤਉ ਲਉ ਮਿਲਣੁ ਦੁਰਾਈ ॥

As long as this person believes in love and hate, it is
difficult for him to meet the Lord.

ਆਨ ਆਪਨਾ ਕਰਤ ਬੀਚਾਰਾ ਤਉ
ਲਉ ਬੀਚੁ ਬਿਖਾਈ ॥੧॥

As long as he discriminates between himself and others, he
will distance himself from the Lord. ||1||

ਮਾਧਵੇ ਐਸੀ ਦੇਹੁ ਬੁਝਾਈ ॥

O Lord, grant me such understanding,

ਸੇਵਉ ਸਾਧ ਗਹਉ ਓਟ ਚਰਨਾ ਨਹ
ਬਿਸਰੈ ਮੁਹਤੁ ਚਸਾਈ ॥ ਰਹਾਉ ॥

that I might serve the Holy Saints, and seek the protection
of their feet, and not forget them, for a moment, even an
instant. ||Pause||

ਰੇ ਮਨ ਮੁਗਧ ਅਚੇਤ ਚੰਚਲ ਚਿਤ
ਤੁਮ ਐਸੀ ਰਿਦੈ ਨ ਆਈ ॥

O foolish, thoughtless and fickle mind, such understanding
did not come into your heart.

ਪ੍ਰਾਨਪਤਿ ਤਿਆਗਿ ਆਨ ਤੂ
ਰਚਿਆ ਉਰਝਿਓ ਸੰਗਿ
ਬੈਰਾਈ ॥੨॥

Renouncing the Lord of Life, you have become engrossed
in other things, and you are involved with your enemies. ||2||

ਸੋਗੁ ਨ ਬਿਆਪੈ ਆਪੁ ਨ ਥਾਪੈ
ਸਾਧਸੰਗਤਿ ਬੁਧਿ ਪਾਈ ॥

Sorrow does not afflict one who does not harbor self-
conceit; in the Saadh Sangat, the Company of the Holy, I
have attained this understanding.

ਸਾਕਤ ਕਾ ਬਕਨਾ ਇਉ ਜਾਨਉ
ਜੈਸੇ ਪਵਨੁ ਝੁਲਾਈ ॥੩॥

Know that the babbling of the faithless cynic is like wind
passing by. ||3||

ਕੋਟਿ ਪਰਾਧ ਅਛਾਦਿਓ ਇਹੁ ਮਨੁ
ਕਹਣਾ ਕਛੁ ਨ ਜਾਈ ॥

This mind is inundated by millions of sins - what can I say?

ਜਨ ਨਾਨਕ ਦੀਨ ਸਰਨਿ ਆਇਓ ਪ੍ਰਭ
ਸਭੁ ਲੇਖਾ ਰਖਹੁ ਉਠਾਈ ॥੪॥੩॥

Nanak, Your humble servant has come to Your Sanctuary,
God; please, erase all his accounts. ||4||3||

ਸੋਰਠਿ ਮਹਲਾ ੫ ॥

Sorat'h, Fifth Mahalaa:

ਪੁਤ੍ਰ ਕਲਤ੍ਰੁ ਲੋਕ ਗ੍ਰਿਹ ਬਨਿਤਾ
ਮਾਇਆ ਸਨਬੰਧੇਹੀ ॥

Children, spouses, men and women in one's household, are
all bound by Maya.

ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ
ਮਿਥਿਆ ਅਸਨੇਹੀ ॥੧॥

At the very last moment, none of them shall stand by you;
their love is totally false. ||1||

ਰੇ ਨਰ ਕਾਹੇ ਪਪੋਰਹੁ ਦੇਹੀ ॥

ਊਡਿ ਜਾਇਗੋ ਧੂਮੁ ਬਾਦਰੋ ਇਕੁ
ਭਾਜਹੁ ਰਾਮੁ ਸਨੋਹੀ ॥ ਰਹਾਉ ॥

ਤੀਨਿ ਸੰਛਿਆ ਕਰਿ ਦੇਹੀ ਕੀਨੀ
ਜਲ ਕੂਕਰ ਭਸਮੇਹੀ ॥

ਹੋਇ ਆਮਰੋ ਗ੍ਰਿਹ ਮਹਿ ਬੈਠਾ
ਕਰਣ ਕਾਰਣ ਬਿਸਰੋਹੀ ॥੨॥

ਅਨਿਕ ਭਾਤਿ ਕਰਿ ਮਣੀਏ ਸਾਜੇ
ਕਾਚੈ ਤਾਗਿ ਪਰੋਹੀ ॥

ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ
ਪਾਛੈ ਪਛੁਤੋਹੀ ॥੩॥

ਜਿਨਿ ਤੁਮ ਸਿਰਜੇ ਸਿਰਜਿ ਸਵਾਰੇ
ਤਿਸੁ ਧਿਆਵਹੁ ਦਿਨੁ ਰੈਨੇਹੀ ॥

ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ
ਸਤਿਗੁਰ ਓਟ ਗਹੇਹੀ ॥੪॥੪॥

ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ
ਭਇਆ ਪਰਗਾਸਾ ॥

ਕੋਇ ਨ ਪਹੁਚਨਹਾਰਾ ਦੂਜਾ ਅਪੁਨੇ
ਸਾਹਿਬ ਕਾ ਭਰਵਾਸਾ ॥੧॥

ਅਪੁਨੇ ਸਤਿਗੁਰ ਕੈ ਬਲਿਹਾਰੈ ॥

ਆਗੈ ਸੁਖੁ ਪਾਛੈ ਸੁਖ ਸਹਜਾ ਘਰਿ
ਆਨੰਦੁ ਹਮਾਰੈ ॥ ਰਹਾਉ ॥

ਅੰਤਰਜਾਮੀ ਕਰਣੈਹਾਰਾ ਸੋਈ
ਖਸਮੁ ਹਮਾਰਾ ॥

ਨਿਰਭਉ ਭਏ ਗੁਰ ਚਰਣੀ ਲਾਗੇ
ਇਕ ਰਾਮ ਨਾਮ ਆਧਾਰਾ ॥੨॥

ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ
ਹੈ ਭੀ ਹੋਵਨਹਾਰਾ ॥

O man, why do you pamper your body so?

It shall disperse like a cloud of smoke; vibrate upon the
One, the Beloved Lord. ||Pause||

There are three ways in which the body can be consumed -
it can be thrown into water, given to the dogs, or cremated
to ashes.

He considers himself to be immortal; he sits in his home,
and forgets the Lord, the Cause of causes. ||2||

In various ways, the Lord has fashioned the beads, and
strung them on a slender thread.

The thread shall break, O wretched man, and then, you
shall repent and regret. ||3||

He created you, and after creating you, He adorned you -
meditate on Him day and night.

God has showered His Mercy upon servant Nanak; I hold
tight to the Support of the True Guru. ||4||4||

Sorat'h, Fifth Mahalaa:

I met the True Guru, by great good fortune, and my mind
has been enlightened.

No one else can equal me, because I have the loving
support of my Lord and Master. ||1||

I am a sacrifice to my True Guru.

I am at peace in this world, and I shall be in celestial peace
in the next; my home is filled with bliss. ||Pause||

He is the Inner-knower, the Searcher of hearts, the Creator,
my Lord and Master.

I have become fearless, attached to the Guru's feet; I take
the Support of the Name of the One Lord. ||2||

Fruitful is the Blessed Vision of His Darshan; the Form of
God is deathless; He is and shall always be.

ਕੰਠਿ ਲਗਾਇ ਅਪੁਨੇ ਜਨ ਰਾਖੇ
ਅਪੁਨੀ ਪ੍ਰੀਤਿ ਪਿਆਰਾ ॥੩॥

He hugs His humble servants close, and protects and
preserves them; their love for Him is sweet to Him. ॥3॥

ਵਡੀ ਵਡਿਆਈ ਅਚਰਜ ਸੋਭਾ
ਕਾਰਜੁ ਆਇਆ ਰਾਸੇ ॥

Great is His glorious greatness, and wondrous is His
magnificence; through Him, all affairs are resolved.

੬੧੦

610

ਨਾਨਕ ਕਉ ਗੁਰੂ ਪੂਰਾ ਭੇਟਿਓ
ਸਗਲੇ ਦੁਖ ਬਿਨਾਸੈ ॥੪॥੫॥

Nanak has met with the Perfect Guru; all his sorrows have
been dispelled. ॥4॥5॥

ਸੋਰਠਿ ਮਹਲਾ ੫ ॥

Sorat'h, Fifth Mahalaa:

ਸੁਖੀਏ ਕਉ ਪੇਖੈ ਸਭ ਸੁਖੀਆ
ਰੋਗੀ ਕੈ ਭਾਣੈ ਸਭ ਰੋਗੀ ॥

To the happy person, everyone seems happy; to the sick
person, everyone seems sick.

ਕਰਣ ਕਰਾਵਨਹਾਰ ਸੁਆਮੀ
ਆਪਨ ਹਾਥਿ ਸੰਜੋਗੀ ॥੧॥

The Lord and Master acts, and causes us to act; union is in
His Hands. ॥1॥

ਮਨ ਮੇਰੇ ਜਿਨਿ ਅਪੁਨਾ ਭਰਮੁ
ਗਵਾਤਾ ॥ ਤਿਸ ਕੈ ਭਾਣੈ ਕੋਇ ਨ
ਭੂਲਾ ਜਿਨਿ ਸਗਲੇ ਬ੍ਰਹਮੁ ਪਛਾਤਾ
॥ ਰਹਾਉ ॥

O my mind, no one appears to be mistaken, to one who
has dispelled his own doubts; he realizes that everyone is
God. ॥Pause॥

ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ
ਜਾਣੈ ਸਗਲੀ ਠਾਂਢੀ ॥

One whose mind is comforted in the Society of the Saints,
believes that all are joyful.

ਹਉਮੈ ਰੋਗਿ ਜਾ ਕਾ ਮਨੁ ਬਿਆਪਿਤ
ਓਹੁ ਜਨਮਿ ਮਰੈ ਬਿਲਲਾਤੀ ॥੨॥

One whose mind is afflicted by the disease of egotism,
cries out in birth and death. ॥2॥

ਗਿਆਨ ਅੰਜਨੁ ਜਾ ਕੀ ਨੇਤ੍ਰੀ
ਪੜਿਆ ਤਾ ਕਉ ਸਰਬ ਪ੍ਰਗਾਸਾ ॥

Everything is clear to one whose eyes are blessed with the
ointment of spiritual wisdom.

ਅਗਿਆਨਿ ਅੰਧੈਰੈ ਸੂਝਸਿ ਨਾਹੀ
ਬਹੁੜਿ ਬਹੁੜਿ ਭਰਮਾਤਾ ॥੩॥

In the darkness of spiritual ignorance, he sees nothing at
all; he wanders around in reincarnation, over and over
again. ॥3॥

ਸੁਣਿ ਬੇਨੰਤੀ ਸੁਆਮੀ ਅਪੁਨੇ
ਨਾਨਕੁ ਇਹੁ ਸੁਖੁ ਮਾਰੈ ॥

Hear my prayer, O Lord and Master; Nanak begs for this
happiness:

ਜਹ ਕੀਰਤਨੁ ਤੇਰਾ ਸਾਧੂ ਗਾਵਹਿ
ਤਹ ਮੇਰਾ ਮਨੁ ਲਾਗੈ ॥੪॥੬॥

wherever Your Holy Saints sing the Kirtan of Your Praises,
let my mind be attached to that place. ॥4॥6॥

ਸੋਰਠਿ ਮਹਲਾ ੫ ॥

ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ
ਸੰਤਨ ਕਾ ਕੀਆ ॥

ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ
ਸਰਬ ਕੁਸਲ ਤਬ ਥੀਆ ॥੧॥

ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥
ਜੋ ਜੋ ਸਰਣਿ ਪਰੈ ਸਾਧੂ ਕੀ ਸੇ
ਪਾਰਗਰਾਮੀ ਕੀਆ ॥ ਰਹਾਉ ॥

ਕੋਟਿ ਪਰਾਧ ਮਿਟਹਿ ਜਨ ਸੇਵਾ
ਹਰਿ ਕੀਰਤਨੁ ਰਸਿ ਗਾਈਐ ॥

ਈਹਾ ਸੁਖੁ ਆਗੈ ਮੁਖ ਉਜਲ ਜਨ
ਕਾ ਸੰਗੁ ਵਡਭਾਗੀ ਪਾਈਐ ॥੨॥

ਰਸਨਾ ਏਕ ਅਨੇਕ ਗੁਣ ਪੂਰਨ ਜਨ
ਕੀ ਕੇਤਕ ਉਪਮਾ ਕਹੀਐ ॥

ਅਗਮ ਅਗੋਚਰ ਸਦ ਅਬਿਨਾਸੀ
ਸਰਣਿ ਸੰਤਨ ਕੀ ਲਹੀਐ ॥੩॥

ਨਿਰਗੁਨ ਨੀਚ ਅਨਾਥ ਅਪਰਾਧੀ
ਓਟ ਸੰਤਨ ਕੀ ਆਹੀ ॥

ਬੁਡਤ ਮੋਹ ਗ੍ਰਿਹ ਅੰਧ ਕੂਪ ਮਹਿ
ਨਾਨਕ ਲੇਹੁ ਨਿਬਾਹੀ ॥੪॥੭॥

ਸੋਰਠਿ ਮਹਲਾ ੫ ਘਰੁ ੧ ॥

ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ
ਕੀ ਤੈਂ ਆਸ ਪੁਜਾਈ ॥

ਦਾਸ ਅਪੁਨੇ ਕਉ ਤੂ ਵਿਸਰਹਿ
ਨਾਹੀ ਚਰਣ ਪੂਰਿ ਮਨਿ
ਭਾਈ ॥੧॥

ਤੇਰੀ ਅਕਥ ਕਥਾ ਕਥਨੁ ਨ ਜਾਈ ॥

ਗੁਣ ਨਿਧਾਨ ਸੁਖਦਾਤੇ ਸੁਆਮੀ ਸਭ
ਤੇ ਉਚ ਬਡਾਈ ॥ ਰਹਾਉ ॥

Sorat'h, Fifth Mahalaa:

My body belongs to the Saints, my wealth belongs to the Saints, and my mind belongs to the Saints.

By the Grace of the Saints, I meditate on the Lord's Name, and then, all comforts come to me. ||1||

Without the Saints, there are no other givers.

Whoever takes to the Sanctuary of the Holy Saints, is carried across. ||Pause||

Millions of sins are erased by serving the humble Saints, and singing the Glorious Praises of the Lord with love.

One finds peace in this world, and one's face is radiant in the next world, by associating with the humble Saints, through great good fortune. ||2||

I have only one tongue, and the Lord's humble servant is filled with countless virtues; how can I sing his praises?

The inaccessible, unapproachable and eternally unchanging Lord is obtained in the Sanctuary of the Saints. ||3||

I am worthless, lowly, without friends or support, and full of sins; I long for the Shelter of the Saints.

I am drowning in the deep, dark pit of household attachments - please save me, Lord! ||4||7||

Sorat'h, Fifth Mahalaa, First House:

O Creator Lord, You fulfill the desires of those, within whose heart You abide.

Your slaves do not forget You; the dust of Your feet is pleasing to their minds. ||1||

Your Unspoken Speech cannot be spoken.

O treasure of excellence, Giver of peace, Lord and Master, Your greatness is the highest of all. ||Pause||

ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ
ਤੁਮ ਲਿਖਿ ਪਾਈ ॥

The mortal does those deeds, and those alone, which You
ordained by destiny.

ਸੇਵਕ ਕਉ ਤੁਮ ਸੇਵਾ ਦੀਨੀ
ਦਰਸਨੁ ਦੇਖਿ ਅਘਾਈ ॥੨॥

Your servant, whom You bless with Your service, is
satisfied and fulfilled, beholding the Blessed Vision of
Your Darshan. ||2||

ਸਰਬ ਨਿਰੰਤਰਿ ਤੁਮਹਿ ਸਮਾਨੇ ਜਾ
ਕਉ ਤੁਧੁ ਆਪਿ ਬੁਝਾਈ ॥

You are contained in all, but he alone realizes this, whom
You bless with understanding.

ਗੁਰ ਪਰਸਾਦਿ ਮਿਟਿਓ ਅਗਿਆਨਾ
ਪ੍ਰਗਟ ਭਏ ਸਭ ਠਾਈ ॥੩॥

By Guru's Grace, his spiritual ignorance is dispelled, and
he is respected everywhere. ||3||

ਸੋਈ ਗਿਆਨੀ ਸੋਈ ਧਿਆਨੀ
ਸੋਈ ਪੁਰਖੁ ਸੁਭਾਈ ॥

He alone is spiritually enlightened, he alone is a meditator,
and he alone is a man of good nature.

ਕਹੁ ਨਾਨਕ ਜਿਸੁ ਭਏ ਦਇਆਲਾ
ਤਾ ਕਉ ਮਨ ਤੇ ਬਿਸਰਿ ਨ
ਜਾਈ ॥੪॥੮॥

Says Nanak, one unto whom the Lord becomes Merciful,
does not forget the Lord from his mind. ||4||8||

ਸੋਰਠਿ ਮਹਲਾ ੫ ॥

Sorat'h, Fifth Mahalaa:

ਸਗਲ ਸਮਗ੍ਰੀ ਮੋਹਿ ਵਿਆਪੀ ਕਬ
ਉਚੇ ਕਬ ਨੀਚੇ ॥

The whole creation is engrossed in emotional attachment;
sometimes, one is high, and at other times, low.

ਸੁਧੁ ਨ ਹੋਈਐ ਕਾਹੁ ਜਤਨਾ
ਓੜਕਿ ਕੋ ਨ ਪਹੁਚੇ ॥੧॥

No one can be purified by any rituals or devices; they
cannot reach their goal. ||1||

੬੧੧

611

ਮੇਰੇ ਮਨ ਸਾਧ ਸਰਣਿ ਛੁਟਕਾਰਾ ॥

O my mind, emancipation is attained in the Sanctuary of
the Holy Saints.

ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ
ਫਿਰਿ ਆਵਤ ਬਾਰੇ ਬਾਰਾ ॥ ਰਹਾਉ ॥

Without the Perfect Guru, births and deaths do not cease,
and one comes and goes, over and over again. ||Pause||

ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ
ਮਹਿ ਉਰਝਿਓ ਸਗਲ ਸੰਸਾਰਾ ॥

The whole world is entangled in what is called the
delusion of doubt.

ਪੂਰਨ ਭਗਤੁ ਪੁਰਖ ਸੁਆਮੀ ਕਾ
ਸਰਬ ਥੋਕ ਤੇ ਨਿਆਰਾ ॥੨॥

The perfect devotee of the Primal Lord God remains
detached from everything. ||2||

ਨਿੰਦਉ ਨਾਹੀ ਕਾਹੁ ਬਾਤੈ ਏਹੁ
ਖਸਮ ਕਾ ਕੀਆ ॥

Don't indulge in slander for any reason, for everything is
the creation of the Lord and Master.

ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ
ਸਾਧਸੰਗਤਿ ਨਾਉ ਲੀਆ ॥੩॥

One who is blessed with the Mercy of my God, dwells
on the Name in the Saadh Sangat, the Company of the
Holy. ||3||

ਪਾਰਬ੍ਰਹਮ ਪਰਮੇਸੁਰ ਸਤਿਗੁਰ
ਸਭਨਾ ਕਰਤ ਉਧਾਰਾ ॥

The Supreme Lord God, the Transcendent Lord, the True
Guru, saves all.

ਕਹੁ ਨਾਨਕ ਗੁਰ ਬਿਨੁ ਨਹੀ
ਤਰੀਐ ਇਹੁ ਪੂਰਨ ਤਤੁ
ਬੀਚਾਰਾ ॥੪॥੯॥

Says Nanak, without the Guru, no one crosses over; this is
the perfect essence of all contemplation. ||4||9||

ਸੋਰਠਿ ਮਹਲਾ ੫ ॥

Sorat'h, Fifth Mahalaa:

ਖੋਜਤ ਖੋਜਤ ਖੋਜਿ ਬੀਚਾਰਿਓ ਰਾਮ
ਨਾਮੁ ਤਤੁ ਸਾਰਾ ॥

I have searched and searched and searched, and found that
the Lord's Name is the most sublime reality.

ਕਿਲਬਿਖ ਕਾਟੇ ਨਿਮਖ ਅਰਾਧਿਆ
ਗੁਰਮੁਖਿ ਪਾਰਿ ਉਤਾਰਾ ॥੧॥

Contemplating it for even an instant, sins are erased; the
Gurmukh is carried across and saved. ||1||

ਹਰਿ ਰਸੁ ਪੀਵਹੁ ਪੁਰਖ ਗਿਆਨੀ ॥

Drink in the sublime essence of the Lord's Name, O man
of spiritual wisdom.

ਸੁਣਿ ਸੁਣਿ ਮਹਾ ਤ੍ਰਿਪਤਿ ਮਨੁ
ਪਾਵੈ ਸਾਧੂ ਅੰਮ੍ਰਿਤ ਬਾਨੀ ॥
ਰਹਾਉ ॥

Listening to the Ambrosial Words of the Holy Saints,
the mind finds absolute fulfillment and satisfaction.
||Pause||

ਮੁਕਤਿ ਭੁਗਤਿ ਜੁਗਤਿ ਸਚੁ
ਪਾਈਐ ਸਰਬ ਸੁਖਾ ਕਾ ਦਾਤਾ ॥

Liberation, pleasures, and the true way of life are obtained
from the Lord, the Giver of all peace.

ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ
ਪੂਰਨ ਪੁਰਖੁ ਬਿਧਾਤਾ ॥੨॥

The Perfect Lord, the Architect of Destiny, blesses His
slave with the gift of devotional worship. ||2||

ਸੁਵਣੀ ਸੁਣੀਐ ਰਸਨਾ ਗਾਈਐ
ਹਿਰਦੈ ਧਿਆਈਐ ਸੋਈ ॥

Hear with your ears, and sing with your tongue, and
meditate within your heart on Him.

ਕਰਣ ਕਾਰਣ ਸਮਰਥ ਸੁਆਮੀ ਜਾ
ਤੇ ਬ੍ਰਿਥਾ ਨ ਕੋਈ ॥੩॥

The Lord and Master is all-powerful, the Cause of causes;
without Him, there is nothing at all. ||3||

ਵਡੈ ਭਾਗਿ ਰਤਨ ਜਨਮੁ ਪਾਇਆ
ਕਰਹੁ ਕ੍ਰਿਪਾ ਕਿਰਪਾਲਾ ॥

By great good fortune, I have obtained the jewel of human
life; have mercy on me, O Merciful Lord.

ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ
ਸਦਾ ਗੋਪਾਲਾ ॥੪॥੧੦॥

In the Saadh Sangat, the Company of the Holy, Nanak
sings the Glorious Praises of the Lord, and contemplates
Him forever in meditation. ||4||10||

ਸੋਰਠਿ ਮਹਲਾ ੫ ॥

ਕਰਿ ਇਸਨਾਨੁ ਸਿਮਰਿ ਪ੍ਰਭੁ
ਅਪਨਾ ਮਨ ਤਨ ਭਏ ਅਰੋਗਾ ॥

ਕੋਟਿ ਬਿਘਨ ਲਾਥੇ ਪ੍ਰਭ ਸਰਣਾ
ਪ੍ਰਗਟੇ ਭਲੇ ਸੰਜੋਗਾ ॥੧॥

ਪ੍ਰਭ ਬਾਣੀ ਸਬਦੁ ਸੁਭਾਖਿਆ ॥

ਗਾਵਹੁ ਸੁਣਹੁ ਪੜਹੁ ਨਿਤ ਭਾਈ
ਗੁਰ ਪੂਰੈ ਤੂ ਰਾਖਿਆ ॥ ਰਹਾਉ ॥

ਸਾਚਾ ਸਾਹਿਬੁ ਅਮਿਤਿ ਵਡਾਈ
ਭਗਤਿ ਵਛਲ ਦਇਆਲਾ ॥

ਸੰਤਾ ਕੀ ਪੈਜ ਰਖਦਾ ਆਇਆ
ਆਦਿ ਬਿਰਦੁ ਪ੍ਰਤਿਪਾਲਾ ॥੨॥

ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ
ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥

ਜਰਾ ਮਰਾ ਤਾਪੁ ਸਭੁ ਨਾਠਾ ਗੁਣ
ਗੋਬਿੰਦ ਨਿਤ ਗਾਵਹੁ ॥੩॥

ਸੁਣੀ ਅਰਦਾਸਿ ਸੁਆਮੀ ਮੇਰੈ ਸਰਬ
ਕਲਾ ਬਣਿ ਆਈ ॥

ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ
ਨਾਨਕ ਕੀ ਵਡਿਆਈ ॥੪॥੧੧॥

ਸੋਰਠਿ ਮਹਲਾ ੫ ਘਰੁ ੨
ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਏਕੁ ਪਿਤਾ ਏਕਸ ਕੇ ਹਮ ਬਾਰਿਕ
ਤੂ ਮੇਰਾ ਗੁਰ ਹਾਈ ॥

ਸੁਣਿ ਮੀਤਾ ਜੀਉ ਹਮਾਰਾ ਬਲਿ
ਬਲਿ ਜਾਸੀ ਹਰਿ ਦਰਸਨੁ ਦੇਹੁ
ਦਿਖਾਈ ॥੧॥

Sorat'h, Fifth Mahalaa:

After taking your cleansing bath, remember your God in meditation, and your mind and body shall be free of disease.

Millions of obstacles are removed, in the Sanctuary of God, and good fortune dawns. ||1||

The Word of God's Bani, and His Shabad, are the best utterances.

So constantly sing them, listen to them, and read them, O Siblings of Destiny, and the Perfect Guru shall save you. ||Pause||

The glorious greatness of the True Lord is immeasurable; the Merciful Lord is the Lover of His devotees.

He has preserved the honor of His Saints; from the very beginning of time, His Nature is to cherish them. ||2||

So eat the Ambrosial Name of the Lord as your food; put it into your mouth at all times.

The pains of old age and death shall all depart, when you constantly sing the Glorious Praises of the Lord of the Universe. ||3||

My Lord and Master has heard my prayer, and all my affairs have been resolved.

The glorious greatness of Guru Nanak is manifest, throughout all the ages. ||4||11||

Sorat'h, Fifth Mahalaa, Second House,
Chau-Padas:

One Universal Creator God.

By The Grace Of The True Guru:

The One God is our father; we are the children of the One God. You are our Guru.

Listen, friends: my soul is a sacrifice, a sacrifice to You; O Lord, reveal to me the Blessed Vision of Your Darshan. ||1||

੬੧੨

612

ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥
ਇਹੁ ਮਨੁ ਤੇਰਾ ਭਾਈ ॥ ਰਹਾਉ ॥
ਪਾਵ ਮਲੋਵਾ ਮਲਿ ਮਲਿ ਧੋਵਾ ਇਹੁ
ਮਨੁ ਤੈ ਕੂ ਦੇਸਾ ॥

ਸੁਣਿ ਮੀਤਾ ਹਉ ਤੇਰੀ ਸਰਣਾਈ
ਆਇਆ ਪ੍ਰਭ ਮਿਲਉ ਦੇਹੁ
ਉਪਦੇਸਾ ॥੨॥

ਮਾਨੁ ਨ ਕੀਜੈ ਸਰਣਿ ਪਰੀਜੈ ਕਰੈ
ਸੁ ਭਲਾ ਮਨਾਈਐ ॥

ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ
ਅਰਪੀਜੈ ਇਉ ਦਰਸਨੁ ਹਰਿ ਜੀਉ
ਪਾਈਐ ॥੩॥

ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ
ਹਰਿ ਨਾਮਾ ਹੈ ਮੀਠਾ ॥

ਜਨ ਨਾਨਕ ਕਉ ਗੁਰਿ ਕਿਰਪਾ
ਧਾਰੀ ਸਭੁ ਅਕੁਲ ਨਿਰੰਜਨੁ
ਡੀਠਾ ॥੪॥੧॥੧੨॥

ਸੋਰਠਿ ਮਹਲਾ ੫ ॥

ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ
ਸਰਬ ਜੀਆ ਕਾ ਦਾਤਾ ਰੇ ॥

ਪ੍ਰਤਿਪਾਲੈ ਨਿਤ ਸਾਰਿ ਸਮਾਲੈ
ਇਕੁ ਗੁਨੁ ਨਹੀ ਮੂਰਖਿ
ਜਾਤਾ ਰੇ ॥੧॥

ਹਰਿ ਆਰਾਧਿ ਨ ਜਾਨਾ ਰੇ ॥
ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥
ਹਰਿ ਜੀਉ ਨਾਮੁ ਪਰਿਓ ਰਾਮਦਾਸੁ
॥ ਰਹਾਉ ॥

ਦੀਨ ਦਇਆਲ ਕ੍ਰਿਪਾਲ ਸੁਖ
ਸਾਗਰ ਸਰਬ ਘਟਾ ਭਰਪੂਰੀ ਰੇ ॥

Listen, friends: I am a sacrifice to the dust of Your feet.

This mind is yours, O Siblings of Destiny. ||Pause||

I wash your feet, I massage and clean them; I give this
mind to you.

Listen, friends: I have come to Your Sanctuary; teach me,
that I might unite with God. ||2||

Do not be proud; seek His Sanctuary, and accept as good
all that He does.

Listen, friends: dedicate your soul, body and your whole
being to Him; thus you shall receive the Blessed Vision of
His Darshan. ||3||

He has shown mercy to me, by the Grace of the Saints; the
Lord's Name is sweet to me.

The Guru has shown mercy to servant Nanak; I see the
casteless, immaculate Lord everywhere. ||4||1||12||

Sorat'h, Fifth Mahalaa:

God is the Lord and Master of millions of universes; He is
the Giver of all beings.

He ever cherishes and cares for all beings, but the fool
does not appreciate any of His virtues. ||1||

I do not know how to worship the Lord in adoration.

I can only repeat, "Lord, Lord, Guru, Guru."

O Dear Lord, I go by the name of the Lord's slave. ||Pause||

The Compassionate Lord is Merciful to the meek, the
ocean of peace; He fills all hearts.

ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ
ਜਾਨਿਆ ਦੂਰੀ ਰੇ ॥੨॥

He sees, hears, and is always with me; but I am a fool, and I think that He is far away. ||2||

ਹਰਿ ਬਿਅੰਤੁ ਹਉ ਮਿਤਿ ਕਰਿ
ਵਰਨਉ ਕਿਆ ਜਾਨਾ ਹੋਇ
ਕੈਸੇ ਰੇ ॥

The Lord is limitless, but I can only describe Him within my limitations; what do I know, about what He is like?

ਕਰਉ ਬੇਨਤੀ ਸਤਿਗੁਰ ਅਪੁਨੇ ਮੈ
ਮੂਰਖ ਦੇਹੁ ਉਪਦੇਸੇ ਰੇ ॥੩॥

I offer my prayer to my True Guru; I am so foolish - please, teach me! ||3||

ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ
ਪਰਾਧੀ ਤਰਿਆ ਰੇ ॥

I am just a fool, but millions of sinners just like me have been saved.

ਗੁਰੁ ਨਾਨਕੁ ਜਿਨ ਸੁਣਿਆ ਪੇਖਿਆ
ਸੇ ਫਿਰਿ ਗਰਭਾਸਿ ਨ ਪਰਿਆ ਰੇ
॥੪॥੨॥੧੩॥

Those who have heard, and seen Guru Nanak, do not descend into the womb of reincarnation again. ||4||2||13||

ਸੋਰਠਿ ਮਹਲਾ ੫ ॥

Sorat'h, Fifth Mahalaa:

ਜਿਨਾ ਬਾਤ ਕੋ ਬਹੁਤੁ ਅੰਦੇਸਰੇ ਤੇ
ਮਿਟੇ ਸਭਿ ਗਇਆ ॥

Those things, which caused me such anxiety, have all vanished.

ਸਹਜ ਸੈਨ ਅਰੁ ਸੁਖਮਨ ਨਾਰੀ ਊਧ
ਕਮਲ ਬਿਗਸਾਇਆ ॥੧॥

Now, I sleep in peace and tranquility, and my mind is in a state of deep and profound peace; the inverted lotus of my heart has blossomed forth. ||1||

ਦੇਖਹੁ ਅਚਰਜੁ ਭਇਆ ॥

Behold, a wondrous miracle has happened!

ਜਿਹ ਠਾਕੁਰ ਕਉ ਸੁਨਤ ਅਗਾਧਿ
ਬੋਧਿ ਸੇ ਰਿਦੈ ਗੁਰਿ ਦਇਆ ॥
ਰਹਾਉ ॥

That Lord and Master, whose wisdom is said to be unfathomable, has been enshrined within my heart, by the Guru. ||Pause||

ਜੇਇ ਦੂਤ ਮੋਹਿ ਬਹੁਤੁ ਸੰਤਾਵਤ ਤੇ
ਭਇਆਨਕ ਭਇਆ ॥

The demons which tormented me so much, have themselves become terrified.

ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ
ਤੇਰੀ ਸਰਨਇਆ ॥੨॥

They pray: please, save us from your Lord Master; we seek your protection. ||2||

ਜਹ ਭੰਡਾਰੁ ਗੋਬਿੰਦ ਕਾ ਖੁਲਿਆ
ਜਿਹ ਪ੍ਰਾਪਤਿ ਤਿਹ ਲਇਆ ॥

When the treasure of the Lord of the Universe is opened, those who are pre-destined, receive it.

ਏਕੁ ਰਤਨੁ ਮੇ ਕਉ ਗੁਰਿ
ਦੀਨਾ ਮੇਰਾ ਮਨੁ ਤਨੁ ਸੀਤਲੁ
ਬਿਆ ॥੩॥

The Guru has given me the one jewel, and my mind and body have become peaceful and tranquil. ||3||

ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ
ਅਟਲੁ ਅਮਰੁ ਨ ਮੁਆ ॥

ਭਗਤਿ ਭੰਡਾਰੁ ਗੁਰਿ ਨਾਨਕੁ
ਕਉ ਸਉਪੇ ਫਿਰਿ ਲੇਖਾ ਮੂਲਿ ਨ
ਲਇਆ ॥੪॥੩॥੧੪॥

ਸੋਰਠਿ ਮਹਲਾ ੫ ॥

ਚਰਨ ਕਮਲ ਸਿਉ ਜਾ ਕਾ ਮਨੁ
ਲੀਨਾ ਸੇ ਜਨ ਤ੍ਰਿਪਤਿ ਅਘਾਈ ॥

ਗੁਣ ਅਮੋਲ ਜਿਸੁ ਰਿਦੈ ਨ ਵਸਿਆ
ਤੇ ਨਰ ਤ੍ਰਿਸਨ ਤ੍ਰਿਖਾਈ ॥੧॥

ਹਰਿ ਆਰਾਧੇ ਅਰੋਗ ਅਨਦਾਈ ॥

ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ
ਤਿਸੁ ਲਾਖ ਬੇਦਨ ਜਣੁ ਆਈ ॥
ਰਹਾਉ ॥

੬੧੩

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ
ਸੁਖੀਏ ਪ੍ਰਭ ਸਰਣੇ ॥

ਜਿਹ ਨਰ ਬਿਸਰਿਆ ਪੁਰਖੁ ਬਿਧਾਤਾ
ਤੇ ਦੁਖੀਆ ਮਹਿ ਗਨਣੇ ॥੨॥

ਜਿਹ ਗੁਰ ਮਾਨਿ ਪ੍ਰਭੁ ਲਿਵ ਲਾਈ
ਤਿਹ ਮਹਾ ਅਨੰਦ ਰਸੁ ਕਰਿਆ ॥

ਜਿਹ ਪ੍ਰਭੁ ਬਿਸਾਰਿ ਗੁਰ ਤੇ
ਬੇਮੁਖਾਈ ਤੇ ਨਰਕ ਘੋਰ ਮਹਿ
ਪਰਿਆ ॥੩॥

ਜਿਤੁ ਕੋ ਲਾਇਆ ਤਿਤ ਹੀ ਲਾਗਾ
ਤੈਸੇ ਹੀ ਵਰਤਾਰਾ ॥

ਨਾਨਕ ਸਹ ਪਕਰੀ ਸੰਤਨ ਕੀ ਰਿਦੈ
ਭਏ ਮਗਨ ਚਰਨਾਰਾ ॥੪॥੪॥੧੫॥

The Guru has blessed me with the one drop of Ambrosial Nectar, and so I have become stable, unmoving and immortal - I shall not die.

The Lord blessed Guru Nanak with the treasure of devotional worship, and did not call him to account again. ||4||3||14||

Sorat'h, Fifth Mahalaa:

Those whose minds are attached to the lotus feet of the Lord - those humble beings are satisfied and fulfilled.

But those, within whose hearts the priceless virtue does not abide - those men remain thirsty and unsatisfied. ||1||

Worshipping the Lord in adoration, one becomes happy, and free of disease.

But one who forgets my Dear Lord - know him to be afflicted with tens of thousands of illnesses. ||Pause||

613

Those who hold tightly to Your Support, God, are happy in Your Sanctuary.

But those humble beings who forget the Primal Lord, the Architect of Destiny, are counted among the most miserable beings. ||2||

One who has faith in the Guru, and who is lovingly attached to God, enjoys the delights of supreme ecstasy.

One who forgets God and forsakes the Guru, falls into the most horrible hell. ||3||

As the Lord engages someone, so he is engaged, and so does he perform.

Nanak has taken to the Shelter of the Saints; his heart is absorbed in the Lord's feet. ||4||4||15||

ਸੋਰਠਿ ਮਹਲਾ ੫ ॥

ਰਾਜਨ ਮਹਿ ਰਾਜਾ ਉਰਝਾਇਓ
ਮਾਨਨ ਮਹਿ ਅਭਿਮਾਨੀ ॥

ਲੋਭਨ ਮਹਿ ਲੋਭੀ ਲੋਭਾਇਓ ਤਿਉ
ਹਰਿ ਰੰਗਿ ਰਚੇ ਗਿਆਨੀ ॥੧॥

ਹਰਿ ਜਨ ਕਉ ਇਹੀ ਸੁਹਾਵੈ ॥

ਪੇਖਿ ਨਿਕਟਿ ਕਰਿ ਸੇਵਾ ਸਤਿਗੁਰ
ਹਰਿ ਕੀਰਤਨਿ ਹੀ ਤ੍ਰਿਪਤਾਵੈ ॥
ਰਹਾਉ ॥

ਅਮਲਨ ਸਿਉ ਅਮਲੀ ਲਪਟਾਇਓ
ਭੂਮਨ ਭੂਮਿ ਪਿਆਰੀ ॥

ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ
ਸੰਤ ਐਸੇ ਹਿਤਕਾਰੀ ॥੨॥

ਬਿਦਿਆ ਮਹਿ ਬਿਦੁਅੰਸੀ ਰਚਿਆ
ਨੈਨ ਦੇਖਿ ਸੁਖੁ ਪਾਵਹਿ ॥

ਜੈਸੇ ਰਸਨਾ ਸਾਦਿ ਲੁਭਾਨੀ ਤਿਉ
ਹਰਿ ਜਨ ਹਰਿ ਗੁਣ ਗਾਵਹਿ ॥੩॥

ਜੈਸੀ ਭੂਖ ਤੈਸੀ ਕਾ ਪੂਰਕੁ ਸਗਲ
ਘਟਾ ਕਾ ਸੁਆਮੀ ॥

ਨਾਨਕ ਪਿਆਸ ਲਗੀ
ਦਰਸਨ ਕੀ ਪ੍ਰਭੁ ਮਿਲਿਆ
ਅੰਤਰਜਾਮੀ ॥੪॥੫॥੧੬॥

ਸੋਰਠਿ ਮਹਲਾ ੫ ॥

ਹਮ ਮੈਲੇ ਤੁਮ ਉਜਲ ਕਰਤੇ ਹਮ
ਨਿਰਗੁਨ ਤੂ ਦਾਤਾ ॥

ਹਮ ਮੂਰਖ ਤੁਮ ਚਤੁਰ ਸਿਆਣੇ ਤੂ
ਸਰਬ ਕਲਾ ਕਾ ਗਿਆਤਾ ॥੧॥

ਮਾਧੇ ਹਮ ਐਸੇ ਤੂ ਐਸਾ ॥

ਹਮ ਪਾਪੀ ਤੁਮ ਪਾਪ ਖੰਡਨ ਨੀਕੋ
ਠਾਕੁਰ ਦੇਸਾ ॥ ਰਹਾਉ ॥

Sorat'h, Fifth Mahalaa:

As the king is entangled in kingly affairs, and the egotist in his own egotism,

and the greedy man is enticed by greed, so is the spiritually enlightened being absorbed in the Love of the Lord. ||1||

This is what befits the Lord's servant.

Beholding the Lord near at hand, he serves the True Guru, and he is satisfied through the Kirtan of the Lord's Praises. ||Pause||

The addict is addicted to his drug, and the landlord is in love with his land.

As the baby is attached to his milk, so the Saint is in love with God. ||2||

The scholar is absorbed in scholarship, and the eyes are happy to see.

As the tongue savors the tastes, so does the humble servant of the Lord sing the Glorious Praises of the Lord. ||3||

As is the hunger, so is the fulfiller; He is the Lord and Master of all hearts.

Nanak thirsts for the Blessed Vision of the Lord's Darshan; he has met God, the Inner-knower, the Searcher of hearts. ||4||5||16||

Sorat'h, Fifth Mahalaa:

We are filthy, and You are immaculate, O Creator Lord; we are worthless, and You are the Great Giver.

We are fools, and You are wise and all-knowing. You are the knower of all things. ||1||

O Lord, this is what we are, and this is what You are.

We are sinners, and You are the Destroyer of sins. Your abode is so beautiful, O Lord and Master. ||Pause||

ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ
ਪਿੰਡੁ ਦੇ ਪ੍ਰਾਨਾ ॥

You fashion all, and having fashioned them, You bless them. You bestow upon them soul, body and the breath of life.

ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ
ਦਾਨੁ ਦੇਹੁ ਮਿਹਰਵਾਨਾ ॥੨॥

We are worthless - we have no virtue at all; please, bless us with Your gift, O Merciful Lord and Master. ||2||

ਤੁਮ ਕਰਹੁ ਭਲਾ ਹਮ ਭਲੇ ਨ
ਜਾਨਹੁ ਤੁਮ ਸਦਾ ਸਦਾ
ਦਇਆਲਾ ॥

You do good for us, but we do not see it as good; You are kind and compassionate, forever and ever.

ਤੁਮ ਸੁਖਦਾਈ ਪੁਰਖ ਬਿਧਾਤੇ ਤੁਮ
ਰਾਖਹੁ ਅਪੁਨੇ ਬਾਲਾ ॥੩॥

You are the Giver of peace, the Primal Lord, the Architect of Destiny; please, save us, Your children! ||3||

ਤੁਮ ਨਿਧਾਨ ਅਟਲ ਸੁਲਿਤਾਨ
ਜੀਅ ਜੰਤ ਸਭਿ ਜਾਚੈ ॥

You are the treasure, eternal Lord King; all beings and creatures beg of You.

ਕਹੁ ਨਾਨਕ ਹਮ ਇਹੈ ਹਵਾਲਾ ਰਾਖੁ
ਸੰਤਨ ਕੈ ਪਾਛੈ ॥੪॥੬॥੧੭॥

Says Nanak, such is our condition; please, Lord, keep us on the Path of the Saints. ||4||6||17||

ਸੋਰਠਿ ਮਹਲਾ ੫ ਘਰੁ ੨ ॥

Sorat'h, Fifth Mahalaa, Second House:

ਮਾਤ ਗਰਭ ਮਹਿ ਆਪਨ ਸਿਮਰਨੁ
ਦੇ ਤਹੁ ਤੁਮ ਰਾਖਨਹਾਰੇ ॥

In our mother's womb, You blessed us with Your meditative remembrance, and You preserved us there.

ਪਾਵਕ ਸਾਗਰ ਅਥਾਹ ਲਹਰਿ ਮਹਿ
ਤਾਰਹੁ ਤਾਰਨਹਾਰੇ ॥੧॥

Through the countless waves of the ocean of fire, please, carry us across and save us, O Savior Lord! ||1||

ਮਾਧੋ ਤੂ ਠਾਕੁਰੁ ਸਿਰਿ ਮੋਰਾ ॥
ਈਹਾ ਊਹਾ ਤੁਹਾਰੇ ਧੋਰਾ ॥
ਰਹਾਉ ॥

O Lord, You are the Master above my head.

Here and hereafter, You alone are my Support. ||Pause||

ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ
ਤ੍ਰਿਣੁ ਜਾਨੈ ॥

He looks upon the creation like a mountain of gold, and sees the Creator as a blade of grass.

ਤੂ ਦਾਤਾ ਮਾਗਨ ਕਉ ਸਗਲੀ ਦਾਨੁ
ਦਹਿ ਪ੍ਰਭ ਭਾਨੈ ॥੨॥

You are the Great Giver, and we are all mere beggars; O God, You give gifts according to Your Will. ||2||

ਖਿਨ ਮਹਿ ਅਵਰੁ ਖਿਨੈ ਮਹਿ
ਅਵਰਾ ਅਚਰਜ ਚਲਤ ਤੁਮਾਰੇ ॥

In an instant, You are one thing, and in another instant, You are another. Wondrous are Your ways!

ਰੂੜੇ ਗੂੜੇ ਗਹਿਰ ਗੰਭੀਰੋ ਊੜੋ
ਅਗਮ ਅਪਾਰੇ ॥੩॥

You are beautiful, mysterious, profound, unfathomable, lofty, inaccessible and infinite. ||3||

੬੧੪

ਸਾਧਸੰਗਿ ਜਉ ਤੁਮਹਿ ਮਿਲਾਇਓ
ਤਉ ਸੁਨੀ ਤੁਮਾਰੀ ਬਾਣੀ ॥
ਅਨਦੁ ਭਇਆ ਪੇਖਤ ਹੀ
ਨਾਨਕ ਪ੍ਰਤਾਪ ਪੁਰਖ
ਨਿਰਬਾਣੀ ॥੪॥੭॥੧੮॥

ਸੋਰਠਿ ਮਹਲਾ ੫ ॥

ਹਮ ਸੰਤਨ ਕੀ ਰੇਨੁ ਪਿਆਰੇ ਹਮ
ਸੰਤਨ ਕੀ ਸਰਣਾ ॥
ਸੰਤ ਹਮਾਰੀ ਓਟ ਸਤਾਣੀ ਸੰਤ
ਹਮਾਰਾ ਗਹਣਾ ॥੧॥

ਹਮ ਸੰਤਨ ਸਿਉ ਬਣਿ ਆਈ ॥
ਪੂਰਬਿ ਲਿਖਿਆ ਪਾਈ ॥
ਇਹੁ ਮਨੁ ਤੇਰਾ ਭਾਈ ॥ ਰਹਾਉ ॥
ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ
ਸਿਉ ਬਿਉਹਾਰਾ ॥
ਸੰਤਨ ਸਿਉ ਹਮ ਲਾਹਾ ਖਾਟਿਆ
ਹਰਿ ਭਗਤਿ ਭਰੇ ਭੰਡਾਰਾ ॥੨॥

ਸੰਤਨ ਮੋ ਕਉ ਪੁੰਜੀ ਸਉਪੀ ਤਉ
ਉਤਰਿਆ ਮਨ ਕਾ ਧੋਖਾ ॥
ਧਰਮ ਰਾਇ ਅਬ ਕਹਾ ਕਰੈਗੋ ਜਉ
ਫਾਟਿਓ ਸਗਲੋ ਲੇਖਾ ॥੩॥

ਮਹਾ ਅਨੰਦ ਭਏ ਸੁਖੁ ਪਾਇਆ
ਸੰਤਨ ਕੈ ਪਰਸਾਦੇ ॥
ਕਹੁ ਨਾਨਕ ਹਰਿ ਸਿਉ ਮਨੁ ਮਾਨਿਆ
ਰੰਗਿ ਰਤੇ ਬਿਸਮਾਦੇ ॥੪॥੮॥੧੯॥

ਸੋਰਠਿ ਮਃ ੫ ॥

ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ
ਹੀ ਛਡਿ ਜਾਨੀ ॥

614

When You brought me to the Saadh Sangat, the Company
of the Holy, then I heard the Bani of Your Word.

Nanak is in ecstasy, beholding the Glory of the Primal
Lord of Nirvaanaa. ||4||7||18||

Sorat'h, Fifth Mahalaa:

I am the dust of the feet of the Beloved Saints; I seek the
Protection of their Sanctuary.

The Saints are my all-powerful Support; the Saints are my
ornament and decoration. ||1||

I am hand and glove with the Saints.

I have realized my pre-ordained destiny.

This mind is yours, O Siblings of Destiny. ||Pause||

My dealings are with the Saints, and my business is with
the Saints.

I have earned the profit with the Saints, and the treasure
filled to over-flowing with devotion to the Lord. ||2||

The Saints entrusted to me the capital, and my mind's
delusion was dispelled.

What can the Righteous Judge of Dharma do now? All my
accounts have been torn up. ||3||

I have found the greatest bliss, and I am at peace, by the
Grace of the Saints.

Says Nanak, my mind is reconciled with the Lord; it is
imbued with the wondrous Love of the Lord. ||4||8||19||

Sorat'h, Fifth Mahalaa:

All the things that you see, O man, you shall have to
leave behind.

ਰਾਮ ਨਾਮ ਸੰਗਿ ਕਰਿ ਬਿਉਹਾਰਾ
ਪਾਵਹਿ ਪਦੁ ਨਿਰਬਾਨੀ ॥੧॥

Let your dealings be with the Lord's Name, and you shall attain the state of Nirvaanaa. ||1||

ਪਿਆਰੇ ਤੂ ਮੇਰੇ ਸੁਖਦਾਤਾ ॥
ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ
ਸੰਗਿ ਪਰਾਤਾ ॥ ਰਹਾਉ ॥

O my Beloved, You are the Giver of peace.

The Perfect Guru has given me these Teachings, and I am attuned to You. ||Pause||

ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ
ਮਹਿ ਸੁਖੁ ਨਹੀ ਪਾਈਐ ॥

In sexual desire, anger, greed, emotional attachment and self-conceit, peace is not to be found.

ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ
ਅਨਦ ਮੰਗਲ ਸੁਖੁ ਪਾਈਐ ॥੨॥

So be the dust of the feet of all, O my mind, and then you shall find bliss, joy and peace. ||2||

ਘਾਲ ਨ ਭਾਨੈ ਅੰਤਰ ਬਿਧਿ ਜਾਨੈ
ਤਾ ਕੀ ਕਰਿ ਮਨ ਸੇਵਾ ॥

He knows the condition of your inner self, and He will not let your work go in vain - serve Him, O mind.

ਕਰਿ ਪੂਜਾ ਹੋਮਿ ਇਹੁ ਮਨੂਆ
ਅਕਾਲ ਮੂਰਤਿ ਗੁਰਦੇਵਾ ॥੩॥

Worship Him, and dedicate this mind unto Him, the Image of the Undying Lord, the Divine Guru. ||3||

ਗੋਬਿੰਦ ਦਾਮੋਦਰ ਦਇਆਲ ਮਾਧਵੇ
ਪਾਰਬ੍ਰਹਮ ਨਿਰੰਕਾਰਾ ॥

He is the Lord of the Universe, the Compassionate Lord, the Supreme Lord God, the Formless Lord.

ਨਾਮੁ ਵਰਤਣਿ ਨਾਮੋ ਵਾਲੇਵਾ
ਨਾਮੁ ਨਾਨਕ ਪ੍ਰਾਨ ਅਧਾਰਾ
॥੪॥੯॥੨੦॥

The Naam is my merchandise, the Naam is my nourishment; the Naam, O Nanak, is the Support of my breath of life. ||4||9||20||

ਸੋਰਠਿ ਮਹਲਾ ੫ ॥

Sorat'h, Fifth Mahalaa:

ਮਿਰਤਕ ਕਉ ਪਾਇਓ ਤਨਿ ਸਾਸਾ
ਬਿਛੁਰਤ ਆਨਿ ਮਿਲਾਇਆ ॥

He infuses the breath into the dead bodies, and he reunited the separated ones.

ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ
ਨਾਮਾ ਮੁਖਿ ਗਾਇਆ ॥੧॥

Even beasts, demons and fools become attentive listeners, when He sings the Praises of the Lord's Name. ||1||

ਪੂਰੇ ਗੁਰ ਕੀ ਦੇਖੁ ਵਡਾਈ ॥
ਤਾ ਕੀ ਕੀਮਤਿ ਕਹਣੁ ਨ ਜਾਈ ॥
ਰਹਾਉ ॥

Behold the glorious greatness of the Perfect Guru.

His worth cannot be described. ||Pause||

ਦੁਖ ਸੋਗ ਕਾ ਢਾਹਿਓ ਡੇਰਾ ਅਨਦ
ਮੰਗਲ ਬਿਸਰਾਮਾ ॥

He has demolished the abode of sorrow and disease, and brought bliss, joy and happiness.

ਮਨ ਬਾਂਛਤ ਫਲ ਮਿਲੇ ਅਚਿੰਤਾ
ਪੂਰਨ ਹੋਏ ਕਾਮਾ ॥੨॥

He effortlessly awards the fruits of the mind's desire, and all works are brought to perfection. ||2||

ਈਹਾ ਸੁਖੁ ਆਗੈ ਮੁਖ ਊਜਲ ਮਿਟਿ
ਗਏ ਆਵਣ ਜਾਣੇ ॥

ਨਿਰਭਉ ਭਏ ਹਿਰਦੈ ਨਾਮੁ ਵਸਿਆ
ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥

ਊਠਤ ਬੈਠਤ ਹਰਿ ਗੁਣ ਗਾਵੈ ਦੂਖੁ
ਦਰਦੁ ਭ੍ਰਮੁ ਭਾਗਾ ॥

ਕਹੁ ਨਾਨਕ ਤਾ ਕੇ ਪੂਰ ਕਰੰਮਾ
ਜਾ ਕਾ ਗੁਰ ਚਰਨੀ ਮਨੁ
ਲਾਗਾ ॥੪॥੧੦॥੨੧॥

He finds peace in this world, and his face is radiant in the world hereafter; his comings and goings are finished.

He becomes fearless, and his heart is filled with the Naam, the Name of the Lord; his mind is pleasing to the True Guru. ||3||

Standing up and sitting down, he sings the Glorious Praises of the Lord; his pain, sorrow and doubt are dispelled.

Says Nanak, his karma is perfect; his mind is attached to the Guru's feet. ||4||10||21||

ਸੋਰਠਿ ਮਹਲਾ ੫ ॥

Sorat'h, Fifth Mahalaa:

ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ
ਤੇ ਕਛੁ ਨ ਪਾਈਐ ॥

Forsaking the jewel, he is attached to the shell; nothing will come of it.

੬੧੫

615

ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ
ਮਨ ਸਦਾ ਧਿਆਈਐ ॥੧॥

O my mind, meditate forever on the Perfect, Supreme Lord God, the Transcendent Lord. ||1||

ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥

Meditate in remembrance on the Name of the Lord, Har, Har, O mortal.

ਬਿਨਸੈ ਕਾਚੀ ਦੇਹ ਅਗਿਆਨੀ ॥
ਰਹਾਉ ॥

Your frail body shall perish, you ignorant fool. ||Pause||

ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ
ਤਾ ਕੀ ਕਛੁ ਨ ਵਡਾਈ ॥

Illusions and dream-objects possess nothing of greatness.

ਰਾਮ ਭਜਨ ਬਿਨੁ ਕਾਮਿ ਨ ਆਵਸਿ
ਸੰਗਿ ਨ ਕਾਹੂ ਜਾਈ ॥੨॥

Without meditating on the Lord, nothing succeeds, and nothing will go along with you. ||2||

ਹਉ ਹਉ ਕਰਤ ਬਿਹਾਇ ਅਵਰਦਾ
ਜੀਅ ਕੋ ਕਾਮੁ ਨ ਕੀਨਾ ॥

Acting in egotism and pride, his life passes away, and he does nothing for his soul.

ਧਾਵਤ ਧਾਵਤ ਨਹ ਤ੍ਰਿਪਤਾਸਿਆ
ਰਾਮ ਨਾਮੁ ਨਹੀ ਚੀਨਾ ॥੩॥

Wandering and wandering all around, he is never satisfied; he does not remember the Name of the Lord. ||3||

ਸਾਦ ਬਿਕਾਰ ਬਿਖੈ ਰਸ ਮਾਤੋ
ਅਸੰਖ ਖਤੇ ਕਰਿ ਫੇਰੇ ॥

Intoxicated with the taste of corruption, cruel pleasures and countless sins, he is consigned to the cycle of reincarnation.

ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ
ਅਵਗੁਣ ਮੇਰੇ ॥੪॥੧੧॥੨੨॥

Nanak offers his prayer to God, to eradicate his demerits.
॥4॥11॥22॥

ਸੋਰਠਿ ਮਹਲਾ ੫ ॥

Sorat'h, Fifth Mahalaa:

ਗੁਣ ਗਾਵਹੁ ਪੂਰਨ ਅਬਿਨਾਸੀ ਕਾਮ
ਕ੍ਰੋਧ ਬਿਖੁ ਜਾਰੈ ॥

Sing the Glorious Praises of the Perfect, Imperishable
Lord, and the poison of sexual desire and anger shall be
burnt away.

ਮਹਾ ਬਿਖਮੁ ਅਗਨਿ ਕੇ ਸਾਗਰੁ
ਸਾਧੂ ਸੰਗਿ ਉਧਾਰੇ ॥੧॥

You shall cross over the awesome, arduous ocean of fire,
in the Saadh Sangat, the Company of the Holy. ॥1॥

ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥
ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥
ਰਹਾਉ ॥

The Perfect Guru has dispelled the darkness of doubt.
Remember God with love and devotion; He is near at
hand. ॥Pause॥

ਹਰਿ ਹਰਿ ਨਾਮੁ ਨਿਧਾਨੁ ਰਸੁ ਪੀਆ
ਮਨੁ ਤਨੁ ਰਹੇ ਅਘਾਈ ॥

Drink in the sublime essence, the treasure of the Name of
the Lord, Har, Har, and your mind and body shall remain
satisfied.

ਜਤ ਕਤ ਪੂਰਿ ਰਹਿਓ ਪਰਮੇਸਰੁ
ਕਤ ਆਵੈ ਕਤ ਜਾਈ ॥੨॥

The Transcendent Lord is totally permeating and
pervading everywhere; where would He come from, and
where would He go? ॥2॥

ਜਪੁ ਤਪੁ ਸੰਜਮੁ ਗਿਆਨੁ ਤਤੁ ਬੇਤਾ
ਜਿਸੁ ਮਨਿ ਵਸੈ ਗੋਪਾਲਾ ॥

One whose mind is filled with the Lord, is a person of
meditation, penance, self-restraint and spiritual wisdom,
and a knower of reality.

ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ
ਤਾ ਕੀ ਪੂਰਨ ਘਾਲਾ ॥੩॥

The Gurmukh obtains the jewel of the Naam; his efforts
come to perfect fruition. ॥3॥

ਕਲਿ ਕਲੇਸੁ ਮਿਟੇ ਦੁਖੁ ਸਗਲੇ
ਕਾਟੀ ਜਮ ਕੀ ਫਾਸਾ ॥

All his struggles, sufferings and pains are dispelled, and
the noose of death is cut away from him.

ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨੁ
ਤਨੁ ਭਏ ਬਿਗਾਸਾ ॥੪॥੧੨॥੨੩॥

Says Nanak, God has extended His Mercy, and so his mind
and body blossom forth. ॥4॥12॥23॥

ਸੋਰਠਿ ਮਹਲਾ ੫ ॥

Sorat'h, Fifth Mahalaa:

ਕਰਣੁ ਕਰਾਵਣਹਾਰੁ ਪ੍ਰਭੁ ਦਾਤਾ
ਪਾਰਬ੍ਰਹਮੁ ਪ੍ਰਭੁ ਸੁਆਮੀ ॥

God is the Doer, the Cause of causes, the Great Giver; God
is the Supreme Lord and Master.

ਸਗਲੇ ਜੀਅ ਕੀਏ ਦਇਆਲਾ ਸੋ
ਪ੍ਰਭੁ ਅੰਤਰਜਾਮੀ ॥੧॥

The Merciful Lord created all beings; God is the Inner-
knower, the Searcher of hearts. ॥1॥

ਮੇਰਾ ਗੁਰੁ ਹੋਆ ਆਪਿ ਸਹਾਈ ॥
ਸੂਖ ਸਹਜ ਆਨੰਦ ਮੰਗਲ ਰਸ
ਅਚਰਜ ਭਈ ਬਡਾਈ ॥
ਰਹਾਉ ॥

ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ
ਦਰਗਹ ਮਾਨੇ ॥

ਗੁਣ ਗਾਵਤ ਆਰਾਧਿ ਨਾਮੁ ਹਰਿ
ਆਏ ਅਪੁਨੈ ਥਾਨੇ ॥੨॥

ਜੈ ਜੈ ਕਾਰੁ ਕਰੈ ਸਭ ਉਸਤਤਿ
ਸੰਗਤਿ ਸਾਧ ਪਿਆਰੀ ॥

ਸਦ ਬਲਿਹਾਰਿ ਜਾਉ ਪ੍ਰਭ ਅਪੁਨੇ
ਜਿਨਿ ਪੂਰਨ ਪੈਜ ਸਵਾਰੀ ॥੩॥

ਗੋਸਟਿ ਗਿਆਨੁ ਨਾਮੁ ਸੁਣਿ ਉਧਰੇ
ਜਿਨਿ ਜਿਨਿ ਦਰਸਨੁ ਪਾਇਆ ॥

ਭਇਓ ਕ੍ਰਿਪਾਲੁ ਨਾਨਕ ਪ੍ਰਭੁ
ਅਪੁਨਾ ਅਨਦ ਸੇਤੀ ਘਰਿ
ਆਇਆ ॥੪॥੧੩॥੨੪॥

ਸੋਰਠਿ ਮਹਲਾ ੫ ॥

ਪ੍ਰਭ ਕੀ ਸਰਣਿ ਸਗਲ ਭੈ ਲਾਥੇ
ਦੁਖ ਬਿਨਸੇ ਸੁਖੁ ਪਾਇਆ ॥

ਦਇਆਲੁ ਹੋਆ ਪਾਰਬ੍ਰਹਮੁ ਸੁਆਮੀ
ਪੂਰਾ ਸਤਿਗੁਰੁ ਧਿਆਇਆ ॥੧॥

ਪ੍ਰਭ ਜੀਉ ਤੂ ਮੇਰੇ ਸਾਹਿਬੁ ਦਾਤਾ ॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ
ਗੁਣ ਗਾਵਉ ਰੰਗਿ ਰਾਤਾ ॥
ਰਹਾਉ ॥

ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ
ਚਿੰਤਾ ਸਗਲ ਬਿਨਾਸੀ ॥

My Guru is Himself my friend and support.

I am in celestial peace, bliss, joy, pleasure and wondrous glory. ||Pause||

Seeking the Sanctuary of the Guru, my fears have been dispelled, and I am accepted in the Court of the True Lord.

Singing His Glorious Praises, and worshipping in adoration the Name of the Lord, I have reached my destination. ||2||

Everyone applauds and congratulates me; the Saadh Sangat, the Company of the Holy, is dear to me.

I am forever a sacrifice to my God, who has totally protected and preserved my honor. ||3||

They are saved, who receive the Blessed Vision of His Darshan; they listen to the spiritual dialogue of the Naam.

Nanak's God has become Merciful to him; he has arrived home in ecstasy. ||4||13||24||

Sorat'h, Fifth Mahalaa:

In God's Sanctuary, all fears depart, suffering disappears, and peace is obtained.

When the Supreme Lord God and Master becomes merciful, we meditate on the Perfect True Guru. ||1||

O Dear God, You are my Lord Master and Great Giver.

By Your Mercy, O God, Merciful to the meek, imbue me with Your Love, that I might sing Your Glorious Praises. ||Pause||

The True Guru has implanted the treasure of the Naam within me, and all my anxieties have been dispelled.

੬੧੬

616

ਕਰਿ ਕਿਰਪਾ ਅਪੁਨੋ ਕਰਿ ਲੀਨਾ
ਮਨਿ ਵਸਿਆ ਅਬਿਨਾਸੀ ॥੨॥

By His Mercy, He has made me His own, and the
imperishable Lord has come to dwell within my
mind. ||2||

ਤਾ ਕਉ ਬਿਘਨੁ ਨ ਕੋਊ ਲਾਗੈ ਜੋ
ਸਤਿਗੁਰਿ ਅਪੁਨੈ ਰਾਖੇ ॥

No misfortune afflicts one who is protected by the True
Guru.

ਚਰਨ ਕਮਲ ਬਸੇ ਰਿਦ ਅੰਤਰਿ
ਅੰਮ੍ਰਿਤ ਹਰਿ ਰਸੁ ਚਾਖੇ ॥੩॥

The Lotus Feet of God come to abide within his heart, and
he savors the sublime essence of the Lord's Ambrosial
Nectar. ||3||

ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ
ਮਨ ਕੀ ਇਛ ਪੁਜਾਈ ॥

So, as a servant, serve your God, who fulfills your mind's
desires.

ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ
ਪੂਰਨ ਪੈਜ ਰਖਾਈ ॥੪॥੧੪॥੨੫॥

Slave Nanak is a sacrifice to the Perfect Lord, who has
protected and preserved his honor. ||4||14||25||

ਸੋਰਠਿ ਮਹਲਾ ੫ ॥

Sorat'h, Fifth Mahalaa:

ਮਾਇਆ ਮੋਹ ਮਗਨੁ ਅੰਧਿਆਰੈ
ਦੇਵਨਹਾਰੁ ਨ ਜਾਨੈ ॥

Infatuated with the darkness of emotional attachment to
Maya, he does not know the Lord, the Great Giver.

ਜੀਉ ਪਿੰਡੁ ਸਾਜਿ ਜਿਨਿ ਰਚਿਆ
ਬਲੁ ਅਪੁਨੋ ਕਰਿ ਮਾਨੈ ॥੧॥

The Lord created his body and fashioned his soul, but he
claims that his power is his own. ||1||

ਮਨ ਮੂੜੇ ਦੇਖਿ ਰਹਿਓ ਪ੍ਰਭ
ਸੁਆਮੀ ॥

O foolish mind, God, your Lord and Master is watching
over you.

ਜੋ ਕਿਛੁ ਕਰਹਿ ਸੋਈ ਸੋਈ ਜਾਣੈ
ਰਹੈ ਨ ਕਛੁਐ ਛਾਨੀ ॥ ਰਹਾਉ ॥

Whatever you do, He knows; nothing can remain
concealed from Him. ||Pause||

ਜਿਹਵਾ ਸੁਆਦ ਲੋਭ ਮਦਿ ਮਾਤੋ
ਉਪਜੇ ਅਨਿਕ ਬਿਕਾਰਾ ॥

You are intoxicated with the tastes of the tongue, with
greed and pride; countless sins spring from these.

ਬਹੁਤੁ ਜੋਨਿ ਭਰਮਤ ਦੁਖੁ ਪਾਇਆ
ਹਉਮੈ ਬੰਧਨ ਕੇ ਭਾਰਾ ॥੨॥

You wandered in pain through countless incarnations,
weighed down by the chains of egotism. ||2||

ਦੇਇ ਕਿਵਾੜ ਅਨਿਕ ਪੜਦੇ ਮਹਿ
ਪਰ ਦਾਰਾ ਸੰਗਿ ਫਾਕੈ ॥

Behind closed doors, hidden by many screens, the man
takes his pleasure with another man's wife.

ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ
ਕਉਣੁ ਪੜਦਾ ਤੇਰਾ ਢਾਕੈ ॥੩॥

When Chitr and Gupt, the celestial accountants of the
conscious and subconscious, call for your account, who
will screen you then? ||3||

ਦੀਨ ਦਇਆਲ ਪੂਰਨ ਦੁਖ ਭੰਜਨ
ਤੁਮ ਬਿਨੁ ਓਟ ਨ ਕਾਈ ॥
ਕਾਢਿ ਲੇਹੁ ਸੰਸਾਰ ਸਾਗਰ
ਮਹਿ ਨਾਨਕ ਪ੍ਰਭ
ਸਰਣਾਈ ॥੪॥੧੫॥੨੬॥

O Perfect Lord, Merciful to the meek, Destroyer of pain,
without You, I have no shelter at all.

Please, lift me up out of the world-ocean; O God, I have
come to Your Sanctuary. ||4||15||26||

ਸੋਰਠਿ ਮਹਲਾ ੫ ॥

Sorat'h, Fifth Mahalaa:

ਪਾਰਬ੍ਰਹਮੁ ਹੋਆ ਸਹਾਈ ਕਥਾ
ਕੀਰਤਨੁ ਸੁਖਦਾਈ ॥

The Supreme Lord God has become my helper and
friend; His sermon and the Kirtan of His Praises have
brought me peace.

ਗੁਰ ਪੂਰੇ ਕੀ ਬਾਣੀ ਜਪਿ ਅਨਦੁ
ਕਰਹੁ ਨਿਤ ਪ੍ਰਾਣੀ ॥੧॥

Chant the Word of the Perfect Guru's Bani, and be ever in
bliss, O mortal. ||1||

ਹਰਿ ਸਾਚਾ ਸਿਮਰਹੁ ਭਾਈ ॥

Remember the True Lord in meditation, O Siblings of
Destiny.

ਸਾਧਸੰਗਿ ਸਦਾ ਸੁਖੁ ਪਾਈਐ ਹਰਿ
ਬਿਸਰਿ ਨ ਕਬਹੂ ਜਾਈ ॥ ਰਹਾਉ ॥

In the Saadh Sangat, the Company of the Holy, eternal
peace is obtained, and the Lord is never forgotten. ||Pause||

ਅੰਮ੍ਰਿਤੁ ਨਾਮੁ ਪਰਮੇਸਰੁ ਤੇਰਾ ਜੋ
ਸਿਮਰੈ ਸੋ ਜੀਵੈ ॥

Your Name, O Transcendent Lord, is Ambrosial Nectar;
whoever meditates on it, lives.

ਜਿਸ ਨੋ ਕਰਮਿ ਪਰਾਪਤਿ ਹੋਵੈ ਸੋ
ਜਨੁ ਨਿਰਮਲੁ ਥੀਵੈ ॥੨॥

One who is blessed with God's Grace - that humble
servant becomes immaculate and pure. ||2||

ਬਿਘਨ ਬਿਨਾਸਨ ਸਭਿ ਦੁਖ ਨਾਸਨ
ਗੁਰ ਚਰਣੀ ਮਨੁ ਲਾਗਾ ॥

Obstacles are removed, and all pains are eliminated; my
mind is attached to the Guru's feet.

ਗੁਣ ਗਾਵਤ ਅਚੁਤ ਅਬਿਨਾਸੀ
ਅਨਦਿਨੁ ਹਰਿ ਰੰਗਿ ਜਾਗਾ ॥੩॥

Singing the Glorious Praises of the immovable and
imperishable Lord, one remains awake to the Lord's Love,
day and night. ||3||

ਮਨ ਇਛੇ ਸੇਈ ਫਲ ਪਾਏ ਹਰਿ ਕੀ
ਕਥਾ ਸੁਹੇਲੀ ॥

He obtains the fruits of his mind's desires, listening to the
comforting sermon of the Lord.

ਆਦਿ ਅੰਤਿ ਮਧਿ ਨਾਨਕ ਕਉ ਸੋ
ਪ੍ਰਭੁ ਹੋਆ ਬੇਲੀ ॥੪॥੧੬॥੨੭॥

In the beginning, in the middle, and in the end, God is
Nanak's best friend. ||4||16||27||

ਸੋਰਠਿ ਮਹਲਾ ੫ ਪੰਚਪਦਾ ॥

Sorat'h, Fifth Mahalaa, Panch-Padas:

ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ
ਅਪਨੀ ਧਾਰੀ ॥੧॥

May my emotional attachment, my sense of mine and
yours, and my self-conceit be dispelled. ||1||

ਸੰਤਹੁ ਇਹਾ ਬਤਾਵਹੁ ਕਾਰੀ ॥
ਜਿਤੁ ਹਉਮੈ ਗਰਬੁ ਨਿਵਾਰੀ ॥੧॥
ਰਹਾਉ ॥

ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ
ਹੋਵਾਂ ਸਗਲ ਰੇਨਾਰੀ ॥੨॥

ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ
ਭੀਤਿ ਭ੍ਰਮਾਰੀ ॥੩॥

ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ
ਪਾਈਐ ਗੁਰੂ ਦੁਆਰੀ ॥੪॥

ਕਹੁ ਨਾਨਕ ਜਿਸੁ ਮਸਤਕਿ
ਲਿਖਿਆ ਤਿਸੁ ਗੁਰ ਮਿਲਿ ਰੋਗ
ਬਿਦਾਰੀ ॥੫॥੧੭॥੨੮॥

O Saints, show me such a way,
by which my egotism and pride might be eliminated.
||1||Pause||

I see the Supreme Lord God in all beings, and I am the
dust of all. ||2||

I see God always with me, and the wall of doubt has been
shattered. ||3||

The medicine of the Naam, and the Immaculate Water
of Ambrosial Nectar, are obtained through the Guru's
Gate. ||4||

Says Nanak, one who has such pre-ordained destiny
inscribed upon his forehead, meets with the Guru, and his
diseases are cured. ||5||17||28||

੬੧੭

ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸਗਲ ਬਨਸਪਤਿ ਮਹਿ ਬੈਸੰਤਰੁ
ਸਗਲ ਦੂਧ ਮਹਿ ਘੀਆ ॥
ਊਚ ਨੀਚ ਮਹਿ ਜੋਤਿ ਸਮਾਣੀ ਘਟਿ
ਘਟਿ ਮਾਧਉ ਜੀਆ ॥੧॥

ਸੰਤਹੁ ਘਟਿ ਘਟਿ ਰਹਿਆ
ਸਮਾਹਿਓ ॥

ਪੂਰਨ ਪੂਰਿ ਰਹਿਓ ਸਰਬ ਮਹਿ
ਜਲਿ ਥਲਿ ਰਮਈਆ ਆਹਿਓ
॥੧॥ ਰਹਾਉ ॥

ਗੁਣ ਨਿਧਾਨ ਨਾਨਕੁ ਜਸੁ ਗਾਵੈ
ਸਤਿਗੁਰਿ ਭਰਮੁ ਚੁਕਾਇਓ ॥

ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ
ਰਹਿਆ ਸਮਾਇਓ ॥੨॥੧॥੨੯॥

617

Sorat'h, Fifth Mahalaa, Second House, Du-Padas:

One Universal Creator God.
By The Grace Of The True Guru:

Fire is contained in all firewood, and butter is contained
in all milk.

God's Light is contained in the high and the low; the Lord
is in the hearts of all beings. ||1||

O Saints, He is pervading and permeating each and every
heart.

The Perfect Lord is completely permeating everyone,
everywhere; He is diffused in the water and the land.
||1||Pause||

Nanak sings the Praises of the Lord, the treasure of
excellence; the True Guru has dispelled his doubt.

The Lord is pervading everywhere, permeating all, and
yet, He is unattached from all. ||2||1||29||

ਸੋਰਠਿ ਮਹਲਾ ੫ ॥

ਜਾ ਕੈ ਸਿਮਰਣਿ ਹੋਇ ਅਨੰਦਾ
ਬਿਨਸੈ ਜਨਮ ਮਰਣ ਭੈ ਦੁਖੀ ॥

ਚਾਰਿ ਪਦਾਰਥ ਨਵ ਨਿਧਿ ਪਾਵਹਿ
ਬਹੁਰਿ ਨ ਤ੍ਰਿਸਨਾ ਭੁਖੀ ॥੧॥

ਜਾ ਕੋ ਨਾਮੁ ਲੈਤ ਤੂ ਸੁਖੀ ॥

ਸਾਸਿ ਸਾਸਿ ਧਿਆਵਹੁ ਠਾਕੁਰ
ਕਉ ਮਨ ਤਨ ਜੀਅਰੇ ਮੁਖੀ ॥੧॥
ਰਹਾਉ ॥

ਸਾਂਤਿ ਪਾਵਹਿ ਹੋਵਹਿ ਮਨ ਸੀਤਲ
ਅਗਨਿ ਨ ਅੰਤਰਿ ਧੁਖੀ ॥

ਗੁਰ ਨਾਨਕ ਕਉ ਪ੍ਰਭੂ
ਦਿਖਾਇਆ ਜਲਿ ਥਲਿ
ਤ੍ਰਿਭਵਣਿ ਰੁਖੀ ॥੨॥੨॥੩੦॥

ਸੋਰਠਿ ਮਹਲਾ ੫ ॥

ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ
ਆਪਿ ਛੁਡਾਵਹੁ ॥

ਇਹ ਭੀਤਰ ਤੇ ਇਨ ਕਉ ਡਾਰਹੁ
ਆਪਨ ਨਿਕਟਿ ਬੁਲਾਵਹੁ ॥੧॥

ਅਪੁਨੀ ਬਿਧਿ ਆਪਿ ਜਨਾਵਹੁ ॥

ਹਰਿ ਜਨ ਮੰਗਲ ਗਾਵਹੁ ॥੧॥
ਰਹਾਉ ॥

ਬਿਸਰੁ ਨਾਹੀ ਕਬਹੂ ਹੀਏ ਤੇ ਇਹ
ਬਿਧਿ ਮਨ ਮਹਿ ਪਾਵਹੁ ॥

ਗੁਰੁ ਪੂਰਾ ਭੇਟਿਓ ਵਡਭਾਗੀ
ਜਨ ਨਾਨਕ ਕਤਹਿ ਨ
ਧਾਵਹੁ ॥੨॥੩॥੩੧॥

ਸੋਰਠਿ ਮਹਲਾ ੫ ॥

ਜਾ ਕੈ ਸਿਮਰਣਿ ਸਭੁ ਕਛੁ ਪਾਈਐ
ਬਿਰਥੀ ਘਾਲ ਨ ਜਾਈ ॥

Sorat'h, Fifth Mahalaa:

Meditating on Him, one is in ecstasy; the pains of birth and death and fear are removed.

The four cardinal blessings, and the nine treasures are received; you shall never feel hunger or thirst again. ||1||

Chanting His Name, you shall be at peace.

With each and every breath, meditate on the Lord and Master, O my soul, with mind, body and mouth. ||1||Pause||

You shall find peace, and your mind shall be soothed and cooled; the fire of desire shall not burn within you.

The Guru has revealed God to Nanak, in the three worlds, in the water, the earth and the woods. ||2||2||30||

Sorat'h, Fifth Mahalaa:

Sexual desire, anger, greed, falsehood and slander - please, save me from these, O Lord.

Please eradicate these from within me, and call me to come close to You. ||1||

You alone teach me Your Ways.

With the Lord's humble servants, I sing His Praises. ||1||Pause||

May I never forget the Lord within my heart; please, instill such understanding within my mind.

By great good fortune, servant Nanak has met with the Perfect Guru, and now, he will not go anywhere else. ||2||3||31||

Sorat'h, Fifth Mahalaa:

Meditating in remembrance on Him, all things are obtained, and one's efforts shall not be in vain.

ਤਿਸੁ ਪ੍ਰਭ ਤਿਆਗਿ ਅਵਰ ਕਤ
ਰਾਚਹੁ ਜੋ ਸਭ ਮਹਿ ਰਹਿਆ
ਸਮਾਈ ॥੧॥

Forsaking God, why do you attach yourself to another? He
is contained in everything. ||1||

ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥

O Saints, meditate in remembrance on the World-Lord,
Har, Har.

ਸਾਧਸੰਗਿ ਮਿਲਿ ਨਾਮੁ ਧਿਆਵਹੁ
ਪੂਰਨ ਹੋਵੈ ਘਾਲਾ ॥੧॥
ਰਹਾਉ ॥

Joining the Saadh Sangat, the Company of the Holy,
meditate on the Naam, the Name of the Lord; your efforts
shall be rewarded. ||1||Pause||

ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ
ਸਹਿਤ ਗਲਿ ਲਾਵੈ ॥

He ever preserves and cherishes His servant; with Love,
He hugs him close.

ਕਹੁ ਨਾਨਕ ਪ੍ਰਭ ਤੁਮਰੇ
ਬਿਸਰਤ ਜਗਤ ਜੀਵਨੁ ਕੈਸੇ
ਪਾਵੈ ॥੨॥੪॥੩੨॥

Says Nanak, forgetting You, O God, how can the world
find life? ||2||4||32||

ਸੋਰਠਿ ਮਹਲਾ ੫ ॥

Sorat'h, Fifth Mahalaa:

ਅਬਿਨਾਸੀ ਜੀਅਨ ਕੋ ਦਾਤਾ
ਸਿਮਰਤ ਸਭ ਮਲੁ ਖੋਈ ॥

He is imperishable, the Giver of all beings; meditating on
Him, all filth is removed.

ਗੁਣ ਨਿਧਾਨ ਭਗਤਨ ਕਉ ਬਰਤਨਿ
ਬਿਰਲਾ ਪਾਵੈ ਕੋਈ ॥੧॥

He is the treasure of excellence, the object of His devotees,
but rare are those who find Him. ||1||

ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ
ਸੋਈ ॥

O my mind, meditate on the Guru, and God, the Cherisher
of the world.

ਜਾ ਕੀ ਸਰਣਿ ਪਇਆਂ ਸੁਖੁ
ਪਾਈਐ ਬਾਹੁੜਿ ਦੁਖੁ ਨ
ਹੋਈ ॥੧॥ ਰਹਾਉ ॥

Seeking His Sanctuary, one finds peace, and he shall not
suffer in pain again. ||1||Pause||

ਵਡਭਾਗੀ ਸਾਧਸੰਗੁ ਪਰਾਪਤਿ ਤਿਨ
ਭੇਟਤ ਦੁਰਮਤਿ ਖੋਈ ॥

By great good fortune, one obtains the Saadh Sangat, the
Company of the Holy. Meeting them, evil-mindedness is
eliminated.

੬੧੮

618

ਤਿਨ ਕੀ ਧੂਰਿ ਨਾਨਕੁ ਦਾਸੁ
ਬਾਛੈ ਜਿਨ ਹਰਿ ਨਾਮੁ ਰਿਦੈ
ਪਰੋਈ ॥੨॥੫॥੩੩॥

Slave Nanak yearns for the dust of the feet of those, who
have woven the Lord's Name into their hearts. ||2||5||33||

ਸੋਰਠਿ ਮਹਲਾ ੫ ॥

ਜਨਮ ਜਨਮ ਕੇ ਦੂਖ ਨਿਵਾਰੈ ਸੂਕਾ
ਮਨੁ ਸਾਧਾਰੈ ॥

ਦਰਸਨੁ ਭੇਟਤ ਹੋਤ ਨਿਹਾਲਾ ਹਰਿ
ਕਾ ਨਾਮੁ ਬੀਚਾਰੈ ॥੧॥

ਮੇਰਾ ਬੈਦੁ ਗੁਰੂ ਗੋਵਿੰਦਾ ॥

ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ
ਕਾਟੈ ਜਮ ਕੀ ਫੰਧਾ ॥੧॥ ਰਹਾਉ ॥

ਸਮਰਥ ਪੁਰਖ ਪੂਰਨ ਬਿਧਾਤੇ ਆਪੇ
ਕਰਣੈਹਾਰਾ ॥

ਅਪੁਨਾ ਦਾਸੁ ਹਰਿ ਆਪਿ ਉਬਾਰਿਆ
ਨਾਨਕ ਨਾਮ ਅਧਾਰਾ ॥੨॥੬॥੩੪॥

Sorat'h, Fifth Mahalaa:

He dispels the pains of countless incarnations, and lends support to the dry and shrivelled mind.

Beholding the Blessed Vision of His Darshan, one is enraptured, contemplating the Name of the Lord. ||1||

My physician is the Guru, the Lord of the Universe.

He places the medicine of the Naam into my mouth, and cuts away the noose of Death. ||1||Pause||

He is the all-powerful, Perfect Lord, the Architect of Destiny; He Himself is the Doer of deeds.

The Lord Himself saves His slave; Nanak takes the Support of the Naam. ||2||6||34||

ਸੋਰਠਿ ਮਹਲਾ ੫ ॥

ਅੰਤਰ ਕੀ ਗਤਿ ਤੁਮ ਹੀ ਜਾਨੀ
ਤੁਝ ਹੀ ਪਾਹਿ ਨਿਬੇਰੋ ॥

ਬਖਸਿ ਲੈਹੁ ਸਾਹਿਬ ਪ੍ਰਭ ਅਪਨੇ
ਲਾਖ ਖਤੇ ਕਰਿ ਫੇਰੋ ॥੧॥

ਪ੍ਰਭ ਜੀ ਤੂ ਮੇਰੇ ਠਾਕੁਰੁ ਨੇਰੇ ॥

ਹਰਿ ਚਰਣ ਸਰਣ ਮੋਹਿ ਚੇਰੇ ॥੧॥
ਰਹਾਉ ॥

ਬੇਸਮਾਰ ਬੇਅੰਤ ਸੁਆਮੀ ਉਚੇ ਗੁਨੀ
ਗਹੋਰੇ ॥

ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ
ਨਾਨਕ ਕਹਾ ਨਿਹੋਰੇ ॥੨॥੭॥੩੫॥

Sorat'h, Fifth Mahalaa:

Only You know the state of my innermost self; You alone can judge me.

Please forgive me, O Lord God Master; I have committed thousands of sins and mistakes. ||1||

O my Dear Lord God Master, You are always near me.

O Lord, please bless Your disciple with the shelter of Your feet. ||1||Pause||

Infinite and endless is my Lord and Master; He is lofty, virtuous and profoundly deep.

Cutting away the noose of death, the Lord has made Nanak His slave, and now, what does he owe to anyone else? ||2||7||35||

ਸੋਰਠਿ ਮਃ ੫ ॥

ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ
ਮਨੋਰਥ ਪਾਏ ॥

ਅਸਥਿਰ ਭਏ ਲਾਗਿ ਹਰਿ ਚਰਣੀ
ਗੋਵਿੰਦ ਕੇ ਗੁਣ ਗਾਏ ॥੧॥

Sorat'h, Fifth Mahalaa:

The Guru, the Lord of the Universe, became merciful to me, and I obtained all of my mind's desires.

I have become stable and steady, touching the Lord's Feet, and singing the Glorious Praises of the Lord of the Universe. ||1||

ਭਲੇ ਸਮੂਰਤੁ ਪੂਰਾ ॥
 ਸਾਂਤਿ ਸਹਜ ਆਨੰਦ ਨਾਮੁ ਜਪਿ
 ਵਾਜੇ ਅਨਹਦ ਤੂਰਾ ॥੧॥ ਰਹਾਉ ॥
 ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ
 ਮੰਦਰ ਸੁਖਦਾਈ ॥
 ਹਰਿ ਨਾਮੁ ਨਿਧਾਨੁ ਨਾਨਕ
 ਜਨ ਪਾਇਆ ਸਗਲੀ ਇਛ
 ਪੁਜਾਈ ॥੨॥੮॥੩੬॥

ਸੋਰਠਿ ਮਹਲਾ ੫ ॥

ਗੁਰ ਕੇ ਚਰਨ ਬਸੇ ਰਿਦ ਭੀਤਰਿ
 ਸੁਭ ਲਖਣ ਪ੍ਰਭਿ ਕੀਨੇ ॥
 ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ
 ਨਿਧਾਨ ਮਨਿ ਚੀਨੇ ॥੧॥
 ਮੇਰੇ ਗੁਰੁ ਰਖਵਾਰੇ ਮੀਤ ॥
 ਦੂਣ ਚਉਣੀ ਦੇ ਵਡਿਆਈ ਸੋਭਾ
 ਨੀਤਾ ਨੀਤ ॥੧॥ ਰਹਾਉ ॥
 ਜੀਅ ਜੰਤ ਪ੍ਰਭਿ ਸਗਲ ਉਧਾਰੇ
 ਦਰਸਨੁ ਦੇਖਣਹਾਰੇ ॥
 ਗੁਰ ਪੂਰੇ ਕੀ ਅਚਰਜ ਵਡਿਆਈ
 ਨਾਨਕ ਸਦ ਬਲਿਹਾਰੇ ॥੨॥੯॥੩੭॥

ਸੋਰਠਿ ਮਹਲਾ ੫ ॥

ਸੰਚਨਿ ਕਰਉ ਨਾਮ ਧਨੁ ਨਿਰਮਲ
 ਥਾਤੀ ਅਗਮ ਅਪਾਰ ॥
 ਬਿਲਛਿ ਬਿਨੋਦ ਆਨੰਦ ਸੁਖ ਮਾਣਹੁ
 ਖਾਇ ਜੀਵਹੁ ਸਿਖ ਪਰਵਾਰ ॥੧॥
 ਹਰਿ ਕੇ ਚਰਨ ਕਮਲ ਆਧਾਰ ॥
 ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ
 ਚੜਿ ਲੰਘਉ ਬਿਖੁ ਸੰਸਾਰ ॥੧॥
 ਰਹਾਉ ॥

It is a good time, a perfectly auspicious time.

I am in celestial peace, tranquility and ecstasy, chanting the Naam, the Name of the Lord; the unstruck melody of the sound current vibrates and resounds. ||1||Pause||

Meeting with my Beloved Lord and Master, my home has become a mansion filled with happiness.

Servant Nanak has attained the treasure of the Lord's Name; all his desires have been fulfilled. ||2||8||36||

Sorat'h, Fifth Mahalaa:

The Guru's feet abide within my heart; God has blessed me with good fortune.

The Perfect Transcendent Lord became merciful to me, and I found the treasure of the Naam within my mind. ||1||

My Guru is my Saving Grace, my only best friend.

Over and over again, He blesses me with double, even four-fold, greatness. ||1||Pause||

God saves all beings and creatures, giving them the Blessed Vision of His Darshan.

Wondrous is the glorious greatness of the Perfect Guru; Nanak is forever a sacrifice to Him. ||2||9||37||

Sorat'h, Fifth Mahalaa:

I gather in and collect the immaculate wealth of the Naam; this commodity is inaccessible and incomparable.

Revel in it, delight in it, be happy and enjoy peace, and live long, O Sikhs and brethren. ||1||

I have the support of the Lotus Feet of the Lord.

By the Grace of the Saints, I have found the boat of Truth; embarking on it, I sail across the ocean of poison. ||1||Pause||

ਭਏ ਕ੍ਰਿਪਾਲ ਪੂਰਨ ਅਬਿਨਾਸੀ
ਆਪਹਿ ਕੀਨੀ ਸਾਰ ॥

The perfect, imperishable Lord has become merciful; He
Himself has taken care of me.

ਪੇਖਿ ਪੇਖਿ ਨਾਨਕ ਬਿਗਸਾਨੇ ਨਾਨਕ
ਨਾਹੀ ਸੁਮਾਰ ॥੨॥੧੦॥੩੮॥

Beholding, beholding His Vision, Nanak has blossomed
forth in ecstasy. O Nanak, He is beyond estimation.
॥2॥10॥38॥

ਸੋਰਠਿ ਮਹਲਾ ੫ ॥

Sorat'h, Fifth Mahalaa:

ਗੁਰਿ ਪੂਰੈ ਅਪਨੀ ਕਲ ਧਾਰੀ ਸਭ
ਘਟ ਉਪਜੀ ਦਇਆ ॥

The Perfect Guru has revealed His power, and compassion
has welled up in every heart.

ਆਪੇ ਮੇਲਿ ਵਡਾਈ ਕੀਨੀ ਕੁਸਲ
ਖੇਮ ਸਭ ਭਇਆ ॥੧॥

Blending me with Himself, He has blessed me with glorious
greatness, and I have found pleasure and happiness. ॥1॥

ਸਤਿਗੁਰੁ ਪੂਰਾ ਮੇਰੈ ਨਾਲਿ ॥

The Perfect True Guru is always with me.

੬੧੯

619

ਪਾਰਬ੍ਰਹਮੁ ਜਪਿ ਸਦਾ ਨਿਹਾਲ ॥
ਰਹਾਉ ॥

Meditating on the Supreme Lord God, I am forever in
ecstasy. ॥Pause॥

ਅੰਤਰਿ ਬਾਹਰਿ ਥਾਨ ਥਨੰਤਰਿ ਜਤ
ਕਤ ਪੇਖਉ ਸੋਈ ॥

Inwardly and outwardly, in all places and interspaces,
wherever I look, He is there.

ਨਾਨਕ ਗੁਰੁ ਪਾਇਓ ਵਡਭਾਗੀ
ਤਿਸੁ ਜੇਵਡੁ ਅਵਰੁ ਨ
ਕੋਈ ॥੨॥੧੧॥੩੯॥

Nanak has found the Guru, by great good fortune; no one
else is as great as He. ॥2॥11॥39॥

ਸੋਰਠਿ ਮਹਲਾ ੫ ॥

Sorat'h, Fifth Mahalaa:

ਸੂਖ ਮੰਗਲ ਕਲਿਆਣ ਸਹਜ ਧੁਨਿ
ਪ੍ਰਭ ਕੇ ਚਰਣ ਨਿਹਾਰਿਆ ॥

I have been blessed with peace, pleasure, bliss, and the
celestial sound current, gazing upon the feet of God.

ਰਾਖਨਹਾਰੈ ਰਾਖਿਓ ਬਾਰਿਕੁ
ਸਤਿਗੁਰਿ ਤਾਪੁ ਉਤਾਰਿਆ ॥੧॥

The Savior has saved His child, and the True Guru has
cured his fever. ॥1॥

ਉਬਰੇ ਸਤਿਗੁਰ ਕੀ ਸਰਣਾਈ ॥
ਜਾ ਕੀ ਸੇਵ ਨ ਬਿਰਥੀ ਜਾਈ ॥
ਰਹਾਉ ॥

I have been saved, in the True Guru's Sanctuary;
service to Him does not go in vain. ॥1॥Pause॥

ਘਰ ਮਹਿ ਸੂਖ ਬਾਹਰਿ ਫੁਨਿ ਸੂਖਾ
ਪ੍ਰਭ ਅਪੁਨੇ ਭਏ ਦਇਆਲਾ ॥

There is peace within the home of one's heart, and there
is peace outside as well, when God becomes kind and
compassionate.

ਨਾਨਕ ਬਿਘਨੁ ਨ ਲਾਗੈ
ਕੋਊ ਮੇਰਾ ਪ੍ਰਭੁ ਹੋਆ
ਕਿਰਪਾਲਾ ॥੨॥੧੨॥੪੦॥

ਸੋਰਠਿ ਮਹਲਾ ੫ ॥

ਸਾਧੂ ਸੰਗਿ ਭਇਆ ਮਨਿ ਉਦਮੁ
ਨਾਮੁ ਰਤਨੁ ਜਸੁ ਗਾਈ ॥

ਮਿਟਿ ਗਈ ਚਿੰਤਾ ਸਿਮਰਿ ਅਨੰਤਾ
ਸਾਗਰੁ ਤਰਿਆ ਭਾਈ ॥੧॥

ਹਿਰਦੈ ਹਰਿ ਕੇ ਚਰਣ ਵਸਾਈ ॥
ਸੁਖੁ ਪਾਇਆ ਸਹਜ ਧੁਨਿ ਉਪਜੀ
ਰੋਗਾ ਘਾਣਿ ਮਿਟਾਈ ॥ ਰਹਾਉ ॥

ਕਿਆ ਗੁਣ ਤੇਰੇ ਆਖਿ ਵਖਾਣਾ
ਕੀਮਤਿ ਕਹਣੁ ਨ ਜਾਈ ॥

ਨਾਨਕ ਭਗਤ ਭਏ ਅਬਿਨਾਸੀ
ਅਪੁਨਾ ਪ੍ਰਭੁ ਭਇਆ
ਸਹਾਈ ॥੨॥੧੩॥੪੧॥

ਸੋਰਠਿ ਮਃ ੫ ॥

ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ
ਅਪੁਨੈ ਕਿਰਪਾ ਧਾਰੀ ॥

ਆਠ ਪਹਰ ਆਰਾਧਹੁ ਸੁਆਮੀ
ਪੂਰਨ ਘਾਲ ਹਮਾਰੀ ॥੧॥

ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥

ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭੁ
ਆਗੈ ਅਰਦਾਸਿ ॥ ਰਹਾਉ ॥

ਜੋ ਮਾਗਉ ਸੋਈ ਸੋਈ ਪਾਵਉ
ਅਪਨੇ ਖਸਮ ਭਰੋਸਾ ॥

ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ
ਸਗਲ ਅੰਦੇਸਾ ॥੨॥੧੪॥੪੨॥

O Nanak, no obstacles block my way; my God has become
gracious and merciful to me. ||2||12||40||

Sorat'h, Fifth Mahalaa:

In the Saadh Sangat, the Company of the Holy, my mind
became excited, and I sang the Praises of the jewel of
the Naam.

My anxiety was dispelled, meditating in remembrance
on the Infinite Lord; I have crossed over the world ocean,
O Siblings of Destiny. ||1||

I enshrine the Lord's Feet within my heart.

I have found peace, and the celestial sound current
resounds within me; countless diseases have been
eradicated. ||Pause||

Which of Your Glorious Virtues can I speak and describe?
Your worth cannot be estimated.

O Nanak, the Lord's devotees become imperishable and
immortal; their God becomes their friend and support.
||2||13||41||

Sorat'h, Fifth Mahalaa:

My sufferings have come to an end, and all diseases have
been eradicated.

God has showered me with His Grace. Twenty-four hours
a day, I worship and adore my Lord and Master; my efforts
have come to fruition. ||1||

O Dear Lord, You are my peace, wealth and capital.

Please, save me, O my Beloved! I offer this prayer to my
God. ||Pause||

Whatever I ask for, I receive; I have total faith in my
Master.

Says Nanak, I have met with the Perfect Guru, and all my
fears have been dispelled. ||2||14||42||

ਸੋਰਠਿ ਮਹਲਾ ੫ ॥

ਸਿਮਰਿ ਸਿਮਰਿ ਗੁਰੁ ਸਤਿਗੁਰੁ
ਅਪਨਾ ਸਗਲਾ ਦੂਖੁ ਮਿਟਾਇਆ ॥

ਤਾਪ ਰੋਗ ਗਏ ਗੁਰ ਬਚਨੀ ਮਨ
ਇਛੇ ਫਲ ਪਾਇਆ ॥੧॥

ਮੇਰਾ ਗੁਰੁ ਪੂਰਾ ਸੁਖਦਾਤਾ ॥

ਕਰਣ ਕਾਰਣ ਸਮਰਥ ਸੁਆਮੀ
ਪੂਰਨ ਪੁਰਖੁ ਬਿਧਾਤਾ ॥ ਰਹਾਉ ॥

ਅਨੰਦ ਬਿਨੋਦ ਮੰਗਲ ਗੁਣ ਗਾਵਹੁ
ਗੁਰ ਨਾਨਕ ਭਏ ਦਇਆਲਾ ॥

ਜੈ ਜੈ ਕਾਰ ਭਏ ਜਗ ਭੀਤਰਿ ਹੋਆ
ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ
ਅਪਣਾ ਬਿਰਦੁ ਪਛਾਣਿ ॥

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ
ਸਦਾ ਰੰਗੁ ਮਾਣਿ ॥੧॥

ਸਾਚਾ ਸਾਹਿਬੁ ਸਦ ਮਿਹਰਵਾਣ ॥

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ
ਹੋਈ ਸਰਬ ਕਲਿਆਣ ॥ ਰਹਾਉ ॥

ਜੀਉ ਪਾਇ ਪਿੰਡੁ ਜਿਨਿ ਸਾਜਿਆ
ਦਿਤਾ ਪੈਨਣੁ ਖਾਣੁ ॥

ਅਪਣੇ ਦਾਸ ਕੀ ਆਪਿ ਪੈਜ ਰਾਖੀ
ਨਾਨਕ ਸਦ ਕੁਰਬਾਣੁ ॥੨॥੧੬॥੪੪॥

੬੨੦

ਸੋਰਠਿ ਮਹਲਾ ੫ ॥

ਦੁਰਤੁ ਗਵਾਇਆ ਹਰਿ ਪ੍ਰਭਿ ਆਪੇ
ਸਭੁ ਸੰਸਾਰੁ ਉਬਾਰਿਆ ॥

Sorat'h, Fifth Mahalaa:

Meditating, meditating in remembrance on my Guru, the True Guru, all pains have been eradicated.

The fever and the disease are gone, through the Word of the Guru's Teachings, and I have obtained the fruits of my mind's desires. ||1||

My Perfect Guru is the Giver of peace.

He is the Doer, the Cause of causes, the Almighty Lord and Master, the Perfect Primal Lord, the Architect of Destiny. ||Pause||

Sing the Glorious Praises of the Lord in bliss, joy and ecstasy; Guru Nanak has become kind and compassionate.

Shouts of cheers and congratulations ring out all over the world; the Supreme Lord God has become my Savior and Protector. ||2||15||43||

Sorat'h, Fifth Mahalaa:

He did not take my accounts into account; such is His forgiving nature.

He gave me His hand, and saved me and made me His own; forever and ever, I enjoy His Love. ||1||

The True Lord and Master is forever merciful and forgiving.

My Perfect Guru has bound me to Him, and now, I am in absolute ecstasy. ||Pause||

The One who fashioned the body and placed the soul within, who gives you clothing and nourishment

- He Himself preserves the honor of His slaves. Nanak is forever a sacrifice to Him. ||2||16||44||

620

Sorat'h, Fifth Mahalaa:

The Lord God Himself has rid the whole world of its sins, and saved it.

ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ
ਅਪਣਾ ਬਿਰਦੁ ਸਮਾਰਿਆ ॥੧॥

The Supreme Lord God extended His mercy, and confirmed His innate nature. ||1||

ਹੋਈ ਰਾਜੇ ਰਾਮ ਕੀ ਰਖਵਾਲੀ ॥

I have attained the Protective Sanctuary of the Lord, my King.

ਸੂਖ ਸਹਜ ਆਨਦ ਗੁਣ ਗਾਵਹੁ ਮਨੁ
ਤਨੁ ਦੇਹ ਸੁਖਾਲੀ ॥ ਰਹਾਉ ॥

In celestial peace and ecstasy, I sing the Glorious Praises of the Lord, and my mind, body and being are at peace. ||Pause||

ਪਤਿਤ ਉਧਾਰਣੁ ਸਤਿਗੁਰੁ ਮੇਰਾ
ਮੋਹਿ ਤਿਸ ਕਾ ਭਰਵਾਸਾ ॥

My True Guru is the Savior of sinners; I have placed my trust and faith in Him.

ਬਖਸਿ ਲਏ ਸਭਿ ਸਚੈ
ਸਾਹਿਬਿ ਸੁਣਿ ਨਾਨਕ ਕੀ
ਅਰਦਾਸਾ ॥੨॥੧੭॥੪੫॥

The True Lord has heard Nanak's prayer, and He has forgiven everything. ||2||17||45||

ਸੋਰਠਿ ਮਹਲਾ ੫ ॥

Sorat'h, Fifth Mahalaa:

ਬਖਸਿਆ ਪਾਰਬ੍ਰਹਮ ਪਰਮੇਸਰਿ
ਸਗਲੇ ਰੋਗ ਬਿਦਾਰੇ ॥

The Supreme Lord God, the Transcendent Lord, has forgiven me, and all diseases have been cured.

ਗੁਰ ਪੂਰੇ ਕੀ ਸਰਣੀ ਉਬਰੇ ਕਾਰਜ
ਸਗਲ ਸਵਾਰੇ ॥੧॥

Those who come to the Sanctuary of the True Guru are saved, and all their affairs are resolved. ||1||

ਹਰਿ ਜਨਿ ਸਿਮਰਿਆ ਨਾਮ
ਅਧਾਰਿ ॥

The Lord's humble servant meditates in remembrance on the Naam, the Name of the Lord; this is his only support.

ਤਾਪੁ ਉਤਾਰਿਆ ਸਤਿਗੁਰਿ ਪੂਰੈ
ਅਪਣੀ ਕਿਰਪਾ ਧਾਰਿ ॥ ਰਹਾਉ ॥

The Perfect True Guru extended His Mercy, and the fever has been dispelled. ||Pause||

ਸਦਾ ਅਨੰਦ ਕਰਹ ਮੇਰੇ ਪਿਆਰੇ
ਹਰਿ ਗੋਵਿੰਦੁ ਗੁਰਿ ਰਾਖਿਆ ॥

So celebrate and be happy, my beloveds - the Guru has saved Hargobind.

ਵਡੀ ਵਡਿਆਈ ਨਾਨਕ
ਕਰਤੇ ਕੀ ਸਾਚੁ ਸਬਦੁ ਸਤਿ
ਭਾਖਿਆ ॥੨॥੧੮॥੪੬॥

Great is the glorious greatness of the Creator, O Nanak; True is the Word of His Shabad, and True is the sermon of His Teachings. ||2||18||46||

ਸੋਰਠਿ ਮਹਲਾ ੫ ॥

Sorat'h, Fifth Mahalaa:

ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ
ਸਾਚੈ ਦਰਬਾਰਿ ॥

My Lord and Master has become Merciful, in His True Court.

ਸਤਿਗੁਰਿ ਤਾਪੁ ਗਵਾਇਆ ਭਾਈ
ਠਾਂਢਿ ਪਈ ਸੰਸਾਰਿ ॥

The True Guru has taken away the fever, and the whole world is at peace, O Siblings of Destiny.

ਅਪਣੇ ਜੀਅ ਜੰਤ ਆਪੇ ਰਾਖੇ
ਜਮਹਿ ਕੀਓਂ ਹਟਤਾਰਿ ॥੧॥

The Lord Himself protects His beings and creatures, and
the Messenger of Death is out of work. ||1||

ਹਰਿ ਕੇ ਚਰਣ ਰਿਦੈ ਉਰਿ ਧਾਰਿ ॥
ਸਦਾ ਸਦਾ ਪ੍ਰਭੁ ਸਿਮਰੀਐ ਭਾਈ
ਦੁਖ ਕਿਲਬਿਖ ਕਾਟਣਹਾਰੁ ॥੧॥
ਰਹਾਉ ॥

Enshrine the Lord's feet within your heart.

Forever and ever, meditate in remembrance on God,
O Siblings of Destiny. He is the Eradicator of suffering
and sins. ||1||Pause||

ਤਿਸ ਕੀ ਸਰਣੀ ਉਬਰੈ ਭਾਈ
ਜਿਨਿ ਰਚਿਆ ਸਭੁ ਕੋਇ ॥

He fashioned all beings, O Siblings of Destiny, and His
Sanctuary saves them.

ਕਰਣ ਕਾਰਣ ਸਮਰਥੁ ਸੋ ਭਾਈ
ਸਚੈ ਸਚੀ ਸੋਇ ॥

He is the Almighty Creator, the Cause of causes, O Siblings
of Destiny; He, the True Lord, is True.

ਨਾਨਕ ਪ੍ਰਭੁ ਧਿਆਈਐ ਭਾਈ ਮਨੁ
ਤਨੁ ਸੀਤਲੁ ਹੋਇ ॥੨॥੧੯॥੪੭॥

Nanak: meditate on God, O Siblings of Destiny, and your
mind and body shall be cool and calm. ||2||19||47||

ਸੋਰਠਿ ਮਹਲਾ ੫ ॥

Sorat'h, Fifth Mahalaa:

ਸੰਤਹੁ ਹਰਿ ਹਰਿ ਨਾਮੁ ਧਿਆਈ ॥
ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ
ਚਿੰਦਿਅਤਾ ਫਲੁ ਪਾਈ ॥੧॥ ਰਹਾਉ ॥

O Saints, meditate on the Name of the Lord, Har, Har.

Never forget God, the ocean of peace; thus you shall
obtain the fruits of your mind's desires. ||1||Pause||

ਸਤਿਗੁਰਿ ਪੂਰੈ ਤਾਪੁ ਗਵਾਇਆ
ਅਪਣੀ ਕਿਰਪਾ ਧਾਰੀ ॥

Extending His Mercy, the Perfect True Guru has dispelled
the fever.

ਪਾਰਬ੍ਰਹਮ ਪ੍ਰਭ ਭਏ ਦਇਆਲਾ
ਦੁਖੁ ਮਿਟਿਆ ਸਭ ਪਰਵਾਰੀ ॥੧॥

The Supreme Lord God has become kind and compassionate,
and my whole family is now free of pain and suffering. ||1||

ਸਰਬ ਨਿਧਾਨ ਮੰਗਲ ਰਸ ਰੂਪਾ
ਹਰਿ ਕਾ ਨਾਮੁ ਅਧਾਰੋ ॥

The Treasure of absolute joy, sublime elixir and beauty, the
Name of the Lord is my only Support.

ਨਾਨਕ ਪਤਿ ਰਾਖੀ
ਪਰਮੇਸਰਿ ਉਧਰਿਆ ਸਭੁ
ਸੰਸਾਰੋ ॥੨॥੨੦॥੪੮॥

O Nanak, the Transcendent Lord has preserved my honor,
and saved the whole world. ||2||20||48||

ਸੋਰਠਿ ਮਹਲਾ ੫ ॥

Sorat'h, Fifth Mahalaa:

ਮੇਰਾ ਸਤਿਗੁਰੁ ਰਖਵਾਲਾ ਹੋਆ ॥
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ
ਹਰਿ ਗੋਵਿੰਦੁ ਨਵਾ ਨਿਰੋਆ ॥੧॥
ਰਹਾਉ ॥

My True Guru is my Savior and Protector.

Showering us with His Mercy and Grace, God extended
His Hand, and saved Hargobind, who is now safe and
secure. ||1||Pause||

ਤਾਪੁ ਗਇਆ ਪ੍ਰਭਿ ਆਪਿ
ਮਿਟਾਇਆ ਜਨ ਕੀ ਲਾਜ ਰਖਾਈ ॥
ਸਾਧਸੰਗਤਿ ਤੇ ਸਭ ਫਲ ਪਾਏ
ਸਤਿਗੁਰ ਕੈ ਬਲਿ ਜਾਂਈ ॥੧॥
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ
ਗੁਣੁ ਅਵਗੁਣੁ ਨ ਬੀਚਾਰਿਆ ॥

੬੨੧

ਅਟਲ ਬਚਨੁ ਨਾਨਕ ਗੁਰ
ਤੇਰਾ ਸਫਲ ਕਰੁ ਮਸਤਕਿ
ਧਾਰਿਆ ॥੨॥੨੧॥੪੯॥

ਸੋਰਠਿ ਮਹਲਾ ੫ ॥

ਜੀਅ ਜੰਤ੍ਰੁ ਸਭਿ ਤਿਸ ਕੇ ਕੀਏ
ਸੋਈ ਸੰਤ ਸਹਾਈ ॥
ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ
ਭਈ ਬਡਾਈ ॥੧॥

ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥
ਗੁਰਿ ਪੂਰੈ ਪੂਰੀ ਸਭ ਰਾਖੀ ਹੋਏ
ਸਰਬ ਦਇਆਲ ॥੧॥ ਰਹਾਉ ॥
ਅਨਦਿਨੁ ਨਾਨਕੁ ਨਾਮੁ ਧਿਆਏ
ਜੀਅ ਪ੍ਰਾਨ ਕਾ ਦਾਤਾ ॥

ਅਪੁਨੇ ਦਾਸ ਕਉ ਕੰਠਿ
ਲਾਇ ਰਾਖੈ ਜਿਉ ਬਾਰਿਕ ਪਿਤ
ਮਾਤਾ ॥੨॥੨੨॥੫੦॥

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥
ਸਿਕਦਾਰਹੁ ਨਹ ਪਤੀਆਇਆ ॥

The fever is gone - God Himself eradicated it, and preserved the honor of His servant.

I have obtained all blessings from the Saadh Sangat, the Company of the Holy; I am a sacrifice to the True Guru. ||1||

God has saved me, both here and hereafter. He has not taken my merits and demerits into account.

621

Your Word is eternal, O Guru Nanak; You placed Your Hand of blessing upon my forehead. ||2||21||49||

Sorat'h, Fifth Mahalaa:

All beings and creatures were created by Him; He alone is the support and friend of the Saints.

He Himself preserves the honor of His servants; their glorious greatness becomes perfect. ||1||

The Perfect Supreme Lord God is always with me.

The Perfect Guru has perfectly and totally protected me, and now everyone is kind and compassionate to me. ||1||Pause||

Night and day, Nanak meditates on the Naam, the Name of the Lord; He is the Giver of the soul, and the breath of life itself.

He hugs His slave close in His loving embrace, like the mother and father hug their child. ||2||22||50||

Sorat'h, Fifth Mahalaa, Third House, Chau-Padas:

One Universal Creator God.

By The Grace Of The True Guru:

Meeting with the council, my doubts were not dispelled.

The chiefs did not give me satisfaction.

ਉਮਰਾਵਹੁ ਆਗੈ ਝੇਰਾ ॥
ਮਿਲਿ ਰਾਜਨ ਰਾਮ ਨਿਬੇਰਾ ॥੧॥

I presented my dispute to the noblemen as well.
But it was only settled by meeting with the King, my
Lord. ||1||

ਅਬ ਢੂਢਨ ਕਤਹੁ ਨ ਜਾਈ ॥
ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

Now, I do not go searching anywhere else,
because I have met the Guru, the Lord of the Universe.
||Pause||

ਆਇਆ ਪ੍ਰਭ ਦਰਬਾਰਾ ॥
ਤਾ ਸਗਲੀ ਮਿਟੀ ਪ੍ਰਕਾਰਾ ॥
ਲਬਧਿ ਆਪਣੀ ਪਾਈ ॥
ਤਾ ਕਤ ਆਵੈ ਕਤ ਜਾਈ ॥੨॥

When I came to God's Darbaar, His Holy Court,
then all of my cries and complaints were settled.
Now that I have attained what I had sought,
where should I come and where should I go? ||2||

ਤਹ ਸਾਚ ਨਿਆਇ ਨਿਬੇਰਾ ॥
ਊਹਾ ਸਮ ਠਾਕੁਰੁ ਸਮ ਚੇਰਾ ॥

There, true justice is administered.
There, the Lord Master and His disciple are one and
the same.

ਅੰਤਰਜਾਮੀ ਜਾਨੈ ॥
ਬਿਨੁ ਬੋਲਤ ਆਪਿ ਪਛਾਨੈ ॥੩॥

The Inner-knower, the Searcher of hearts, knows.
Without our speaking, He understands. ||3||

ਸਰਬ ਥਾਨ ਕੋ ਰਾਜਾ ॥
ਤਹ ਅਨਹਦ ਸਬਦ ਅਗਾਜਾ ॥
ਤਿਸੁ ਪਹਿ ਕਿਆ ਚਤੁਰਾਈ ॥
ਮਿਲੁ ਨਾਨਕ ਆਪੁ
ਗਵਾਈ ॥੪॥੧॥੫੧॥

He is the King of all places.
There, the unstruck melody of the Shabad resounds.
Of what use is cleverness when dealing with Him?
Meeting with Him, O Nanak, one loses his self-conceit.
||4||1||51||

ਸੋਰਠਿ ਮਹਲਾ ੫ ॥
ਹਿਰਦੈ ਨਾਮੁ ਵਸਾਇਹੁ ॥
ਘਰਿ ਬੈਠੇ ਗੁਰੂ ਧਿਆਇਹੁ ॥
ਗੁਰਿ ਪੂਰੈ ਸਚੁ ਕਹਿਆ ॥
ਸੋ ਸੁਖੁ ਸਾਚਾ ਲਹਿਆ ॥੧॥

Sorat'h, Fifth Mahalaa:

Enshrine the Naam, the Name of the Lord, within your
heart;
sitting within your own home, meditate on the Guru.
The Perfect Guru has spoken the Truth;
the True Peace is obtained only from the Lord. ||1||

ਅਪੁਨਾ ਹੋਇਓ ਗੁਰੁ ਮਿਹਰਵਾਨਾ ॥
ਅਨਦ ਸੂਖ ਕਲਿਆਣ ਮੰਗਲ ਸਿਉ
ਘਰਿ ਆਏ ਕਰਿ ਇਸਨਾਨਾ ॥
ਰਹਾਉ ॥

My Guru has become merciful.
In bliss, peace, pleasure and joy, I have returned to my
own home, after my purifying bath. ||Pause||

ਸਾਚੀ ਗੁਰ ਵਡਿਆਈ ॥
 ਤਾ ਕੀ ਕੀਮਤਿ ਕਹਣੁ ਨ ਜਾਈ ॥
 ਸਿਰਿ ਸਾਹਾ ਪਾਤਿਸਾਹਾ ॥
 ਗੁਰ ਭੇਟਤ ਮਨਿ ਓਮਾਹਾ ॥੨॥

ਸਗਲ ਪਰਾਛਤ ਲਾਥੇ ॥
 ਮਿਲਿ ਸਾਧਸੰਗਤਿ ਕੈ ਸਾਥੇ ॥
 ਗੁਣ ਨਿਧਾਨ ਹਰਿ ਨਾਮਾ ॥
 ਜਪਿ ਪੂਰਨ ਹੋਏ ਕਾਮਾ ॥੩॥

ਗੁਰਿ ਕੀਨੋ ਮੁਕਤਿ ਦੁਆਰਾ ॥
 ਸਭ ਸ੍ਰਿਸਟਿ ਕਰੈ ਜੈਕਾਰਾ ॥
 ਨਾਨਕ ਪ੍ਰਭੁ ਮੇਰੈ ਸਾਥੇ ॥
 ਜਨਮ ਮਰਣ ਭੈ ਲਾਥੇ ॥੪॥੨॥੫੨॥

ਸੋਰਠਿ ਮਹਲਾ ੫ ॥
 ਗੁਰਿ ਪੂਰੈ ਕਿਰਪਾ ਧਾਰੀ ॥
 ਪ੍ਰਭਿ ਪੂਰੀ ਲੋਚ ਹਮਾਰੀ ॥
 ਕਰਿ ਇਸਨਾਨੁ ਗ੍ਰਿਹਿ ਆਏ ॥
 ਅਨਦ ਮੰਗਲ ਸੁਖ ਪਾਏ ॥੧॥

ਸੰਤਹੁ ਰਾਮ ਨਾਮਿ ਨਿਸਤਰੀਐ ॥
 ਊਠਤ ਬੈਠਤ ਹਰਿ ਹਰਿ ਧਿਆਈਐ
 ਅਨਦਿਨੁ ਸੁਕ੍ਰਿਤੁ ਕਰੀਐ ॥੧॥
 ਰਹਾਉ ॥

੬੨੨

ਸੰਤ ਕਾ ਮਾਰਗੁ ਧਰਮ ਕੀ ਪਉੜੀ
 ਕੇ ਵਡਭਾਗੀ ਪਾਏ ॥
 ਕੋਟਿ ਜਨਮ ਕੇ ਕਿਲਬਿਖ ਨਾਸੇ
 ਹਰਿ ਚਰਣੀ ਚਿਤੁ ਲਾਏ ॥੨॥

True is the glorious greatness of the Guru;
 His worth cannot be described.
 He is the Supreme Overlord of kings.
 Meeting with the Guru, the mind is enraptured. ||2||
 All sins are washed away,
 meeting with the Saadh Sangat, the Company of the Holy.
 The Lord's Name is the treasure of excellence;
 chanting it, one's affairs are perfectly resolved. ||3||
 The Guru has opened the door of liberation,
 and the entire world applauds Him with cheers of
 victory.
 O Nanak, God is always with me;
 my fears of birth and death are gone. ||4||2||52||

Sorat'h, Fifth Mahalaa:

The Perfect Guru has granted His Grace,
 and God has fulfilled my desire.
 After taking my bath of purification, I returned to
 my home,
 and I found bliss, happiness and peace. ||1||
 O Saints, salvation comes from the Lord's Name.
 While standing up and sitting down, meditate on the
 Lord's Name. Night and day, do good deeds. ||1||Pause||

622

The way of the Saints is the ladder of righteous living,
 found only by great good fortune.
 The sins of millions of incarnations are washed away, by
 focusing your consciousness on the Lord's feet. ||2||

ਉਸਤਤਿ ਕਰਹੁ ਸਦਾ ਪ੍ਰਭ ਅਪਨੇ
ਜਿਨਿ ਪੂਰੀ ਕਲ ਰਾਖੀ ॥

ਜੀਅ ਜੰਤ ਸਭਿ ਭਏ ਪਵਿਤ੍ਰਾ
ਸਤਿਗੁਰ ਕੀ ਸਚੁ ਸਾਖੀ ॥੩॥

ਬਿਘਨ ਬਿਨਾਸਨ ਸਭਿ ਦੁਖ ਨਾਸਨ
ਸਤਿਗੁਰਿ ਨਾਮੁ ਦ੍ਰਿੜਾਇਆ ॥

ਖੋਏ ਪਾਪ ਭਏ ਸਭਿ ਪਾਵਨ
ਜਨ ਨਾਨਕ ਸੁਖਿ ਘਰਿ
ਆਇਆ ॥੪॥੩॥੫੩॥

ਸੋਰਠਿ ਮਹਲਾ ੫ ॥

ਸਾਹਿਬੁ ਗੁਨੀ ਗਹੇਰਾ ॥
ਘਰੁ ਲਸਕਰੁ ਸਭੁ ਤੇਰਾ ॥
ਰਖਵਾਲੇ ਗੁਰ ਗੋਪਾਲਾ ॥
ਸਭਿ ਜੀਅ ਭਏ ਦਇਆਲਾ ॥੧॥

ਜਪਿ ਅਨਦਿ ਰਹਉ ਗੁਰ ਚਰਣਾ ॥
ਭਉ ਕਤਹਿ ਨਹੀ ਪ੍ਰਭ ਸਰਣਾ ॥
ਰਹਾਉ ॥

ਤੇਰਿਆ ਦਾਸਾ ਰਿਦੈ ਮੁਰਾਰੀ ॥
ਪ੍ਰਭਿ ਅਬਿਚਲ ਨੀਵ ਉਸਾਰੀ ॥
ਬਲੁ ਧਨੁ ਤਕੀਆ ਤੇਰਾ ॥
ਤੂ ਭਾਰੋ ਠਾਕੁਰੁ ਮੇਰਾ ॥੨॥

ਜਿਨਿ ਜਿਨਿ ਸਾਧਸੰਗੁ ਪਾਇਆ ॥

ਸੇ ਪ੍ਰਭਿ ਆਪਿ ਤਰਾਇਆ ॥
ਕਰਿ ਕਿਰਪਾ ਨਾਮ ਰਸੁ ਦੀਆ ॥

ਕੁਸਲ ਖੇਮ ਸਭ ਥੀਆ ॥੩॥

ਹੋਏ ਪ੍ਰਭੁ ਸਹਾਈ ॥

So sing the Praises of your God forever; His almighty power is perfect.

All beings and creatures are purified, listening to the True Teachings of the True Guru. ||3||

The True Guru has implanted the Naam, the Name of the Lord, within me; it is the Eliminator of obstructions, the Destroyer of all pains.

All of my sins were erased, and I have been purified; servant Nanak has returned to his home of peace. ||4||3||53||

Sorat'h, Fifth Mahalaa:

O Lord Master, You are the ocean of excellence.

My home and all my possessions are Yours.

The Guru, the Lord of the world, is my Savior.

All beings have become kind and compassionate to me. ||1||

Meditating on the Guru's feet, I am in bliss.

There is no fear at all, in God's Sanctuary. ||Pause||

You dwell in the hearts of Your slaves, Lord.

God has laid the eternal foundation.

You are my strength, wealth and support.

You are my Almighty Lord and Master. ||2||

Whoever finds the Saadh Sangat, the Company of the Holy,
is saved by God Himself.

By His Grace, He has blessed me with the sublime essence of the Naam.

All joy and pleasure then came to me. ||3||

God became my helper and my best friend;

ਸਭ ਉਠਿ ਲਾਗੀ ਪਾਈ ॥
ਸਾਸਿ ਸਾਸਿ ਪ੍ਰਭੁ ਧਿਆਈਐ ॥
ਹਰਿ ਮੰਗਲੁ ਨਾਨਕ
ਗਾਈਐ ॥੪॥੪॥੫੪॥

everyone rises up and bows down at my feet.
With each and every breath, meditate on God;
O Nanak, sing the songs of joy to the Lord. ||4||4||54||

ਸੋਰਠਿ ਮਹਲਾ ੫ ॥

Sorat'h, Fifth Mahalaa:

ਸੂਖ ਸਹਜ ਆਨੰਦਾ ॥
ਪ੍ਰਭੁ ਮਿਲਿਓ ਮਨਿ ਭਾਵੰਦਾ ॥
ਪੂਰੈ ਗੁਰਿ ਕਿਰਪਾ ਧਾਰੀ ॥
ਤਾ ਗਤਿ ਭਈ ਹਮਾਰੀ ॥੧॥

Celestial peace and bliss have come,
meeting God, who is so pleasing to my mind.
The Perfect Guru showered me with His Mercy,
and I attained salvation. ||1||

ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥

My mind is absorbed in loving devotional worship of
the Lord,
and the unstruck melody of the celestial sound current ever
resounds within me. ||Pause||

ਨਿਤ ਬਾਜੇ ਅਨਹਤ ਬੀਨਾ ॥
ਰਹਾਉ ॥

ਹਰਿ ਚਰਣ ਕੀ ਓਟ ਸਤਾਣੀ ॥
ਸਭ ਚੂਕੀ ਕਾਣਿ ਲੋਕਾਣੀ ॥
ਜਗਜੀਵਨੁ ਦਾਤਾ ਪਾਇਆ ॥
ਹਰਿ ਰਸਕਿ ਰਸਕਿ ਗੁਣ
ਗਾਇਆ ॥੨॥

The Lord's feet are my all-powerful shelter and support;
my dependence on other people is totally finished.
I have found the Life of the world, the Great Giver;
in joyful rapture, I sing the Glorious Praises of the Lord. ||2||

ਪ੍ਰਭ ਕਾਟਿਆ ਜਮ ਕਾ ਫਾਸਾ ॥
ਮਨ ਪੂਰਨ ਹੋਈ ਆਸਾ ॥
ਜਹ ਪੇਖਾ ਤਹ ਸੋਈ ॥
ਹਰਿ ਪ੍ਰਭ ਬਿਨੁ ਅਵਰੁ ਨ
ਕੋਈ ॥੩॥

God has cut away the noose of death.
My mind's desires have been fulfilled;
wherever I look, He is there.
Without the Lord God, there is no other at all. ||3||

ਕਰਿ ਕਿਰਪਾ ਪ੍ਰਭਿ ਰਾਖੇ ॥
ਸਭਿ ਜਨਮ ਜਨਮ ਦੁਖ ਲਾਥੇ ॥
ਨਿਰਭਉ ਨਾਮੁ ਧਿਆਇਆ ॥

In His Mercy, God has protected and preserved me.
I am rid of all the pains of countless incarnations.
I have meditated on the Naam, the Name of the
Fearless Lord;

ਅਟਲ ਸੁਖੁ ਨਾਨਕ ਪਾਇਆ
॥੪॥੫॥੫੫॥

O Nanak, I have found eternal peace. ||4||5||55||

ਸੋਰਠਿ ਮਹਲਾ ੫ ॥

ਠਾਢਿ ਪਾਈ ਕਰਤਾਰੇ ॥
ਤਾਪੁ ਛੋਡਿ ਗਇਆ ਪਰਵਾਰੇ ॥
ਗੁਰਿ ਪੂਰੈ ਹੈ ਰਾਖੀ ॥
ਸਰਣਿ ਸਚੇ ਕੀ ਤਾਕੀ ॥੧॥

ਪਰਮੇਸਰੁ ਆਪਿ ਹੋਆ ਰਖਵਾਲਾ ॥
ਸਾਂਤਿ ਸਹਜ ਸੁਖ ਖਿਨ ਮਹਿ
ਉਪਜੇ ਮਨੁ ਹੋਆ ਸਦਾ ਸੁਖਾਲਾ ॥
ਰਹਾਉ ॥

ਹਰਿ ਹਰਿ ਨਾਮੁ ਦੀਓ ਦਾਰੂ ॥
ਤਿਨਿ ਸਗਲਾ ਰੋਗੁ ਬਿਦਾਰੂ ॥
ਅਪਣੀ ਕਿਰਪਾ ਧਾਰੀ ॥
ਤਿਨਿ ਸਗਲੀ ਬਾਤ ਸਵਾਰੀ ॥੨॥

ਪ੍ਰਭਿ ਅਪਨਾ ਬਿਰਦੁ ਸਮਾਰਿਆ ॥
ਹਮਰਾ ਗੁਣੁ ਅਵਗੁਣੁ ਨ
ਬੀਚਾਰਿਆ ॥

ਗੁਰ ਕਾ ਸਬਦੁ ਭਇਓ ਸਾਖੀ ॥

੬੨੩

ਤਿਨਿ ਸਗਲੀ ਲਾਜ ਰਾਖੀ ॥੩॥

ਬੋਲਾਇਆ ਬੋਲੀ ਤੇਰਾ ॥
ਤੂ ਸਾਹਿਬੁ ਗੁਣੀ ਗਹੇਰਾ ॥
ਜਪਿ ਨਾਨਕ ਨਾਮੁ ਸਚੁ ਸਾਖੀ ॥

ਅਪੁਨੇ ਦਾਸ ਕੀ ਪੈਜ
ਰਾਖੀ ॥੪॥੬॥੫੬॥

ਸੋਰਠਿ ਮਹਲਾ ੫ ॥

ਵਿਚਿ ਕਰਤਾ ਪੁਰਖੁ ਖਲੋਆ ॥
ਵਾਲੁ ਨ ਵਿੰਗਾ ਹੋਆ ॥

Sorat'h, Fifth Mahalaa:

The Creator has brought utter peace to my home;
the fever has left my family.

The Perfect Guru has saved us.

I sought the Sanctuary of the True Lord. ||1||

The Transcendent Lord Himself has become my Protector.

Tranquility, intuitive peace and poise welled up in an
instant, and my mind was comforted forever. ||Pause||

The Lord, Har, Har, gave me the medicine of His Name,
which has cured all disease.

He extended His Mercy to me,

and resolved all these affairs. ||2||

God confirmed His loving nature;

He did not take my merits or demerits into account.

The Word of the Guru's Shabad has become manifest,

623

and through it, my honor was totally preserved. ||3||

I speak as You cause me to speak;

O Lord and Master, You are the ocean of excellence.

Nanak chants the Naam, the Name of the Lord, according
to the Teachings of Truth.

God preserves the honor of His slaves. ||4||6||56||

Sorat'h, Fifth Mahalaa:

The Creator Lord Himself stood between us,
and not a hair upon my head was touched.

ਮਜਨੁ ਗੁਰ ਆਂਦਾ ਰਾਸੇ ॥
ਜਪਿ ਹਰਿ ਹਰਿ ਕਿਲਵਿਖ
ਨਾਸੇ ॥੧॥

The Guru made my cleansing bath successful;
meditating on the Lord, Har, Har, my sins were erased. ||1||

ਸੰਤਹੁ ਰਾਮਦਾਸ ਸਰੋਵਰੁ ਨੀਕਾ ॥
ਜੋ ਨਾਵੈ ਸੇ ਕੁਲੁ ਤਰਾਵੈ ਉਧਾਰੁ
ਹੋਆ ਹੈ ਜੀ ਕਾ ॥੧॥ ਰਹਾਉ ॥
ਜੈ ਜੈ ਕਾਰੁ ਜਗੁ ਗਾਵੈ ॥
ਮਨ ਚਿੰਦਿਅੜੇ ਫਲ ਪਾਵੈ ॥
ਸਹੀ ਸਲਾਮਤਿ ਨਾਇ ਆਏ ॥
ਅਪਣਾ ਪ੍ਰਭੂ ਧਿਆਏ ॥੨॥

O Saints, the purifying pool of Ram Das is sublime.
Whoever bathes in it, his family and ancestry are saved,
and his soul is saved as well. ||1||Pause||
The world sings cheers of victory,
and the fruits of his mind's desires are obtained.
Whoever comes and bathes here, and meditates on his
God, is safe and sound. ||2||

ਸੰਤ ਸਰੋਵਰ ਨਾਵੈ ॥
ਸੇ ਜਨੁ ਪਰਮ ਗਤਿ ਪਾਵੈ ॥
ਮਰੈ ਨ ਆਵੈ ਜਾਈ ॥
ਹਰਿ ਹਰਿ ਨਾਮੁ ਧਿਆਈ ॥੩॥

One who bathes in the healing pool of the Saints,
that humble being obtains the supreme status.
He does not die, or come and go in reincarnation;
he meditates on the Name of the Lord, Har, Har. ||3||

ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥
ਜਿਸੁ ਦਇਆਲੁ ਹੋਇ ਭਗਵਾਨੈ ॥
ਬਾਬਾ ਨਾਨਕ ਪ੍ਰਭ ਸਰਣਾਈ ॥
ਸਭ ਚਿੰਤਾ ਗਣਤ
ਮਿਟਾਈ ॥੪॥੭॥੫੭॥

He alone knows this about God,
whom God blesses with His kindness.
Baba Nanak seeks the Sanctuary of God;
all his worries and anxieties are dispelled. ||4||7||57||

ਸੋਰਠਿ ਮਹਲਾ ੫ ॥
ਪਾਰਬ੍ਰਹਮਿ ਨਿਬਾਹੀ ਪੂਰੀ ॥
ਕਾਈ ਬਾਤ ਨ ਰਹੀਆ ਊਰੀ ॥
ਗੁਰਿ ਚਰਨ ਲਾਇ ਨਿਸਤਾਰੇ ॥
ਹਰਿ ਹਰਿ ਨਾਮੁ ਸਮਾਰੇ ॥੧॥

Sorat'h, Fifth Mahalaa:

The Supreme Lord God has stood by me and fulfilled me,
and nothing is left unfinished.
Attached to the Guru's feet, I am saved;
I contemplate and cherish the Name of the Lord, Har,
Har. ||1||

ਅਪਨੇ ਦਾਸ ਕਾ ਸਦਾ ਰਖਵਾਲਾ ॥
ਕਰਿ ਕਿਰਪਾ ਅਪੁਨੇ ਕਰਿ ਰਾਖੇ
ਮਾਤ ਪਿਤਾ ਜਿਉ ਪਾਲਾ ॥੧॥
ਰਹਾਉ ॥

He is forever the Savior of His slaves.
Bestowing His Mercy, He made me His own and preserved
me; like a mother or father, He cherishes me. ||1||Pause||

ਵਡਭਾਗੀ ਸਤਿਗੁਰੁ ਪਾਇਆ ॥ By great good fortune, I found the True Guru,
ਜਿਨਿ ਜਮ ਕਾ ਪੰਥੁ ਮਿਟਾਇਆ ॥ who obliterated the path of the Messenger of Death.
ਹਰਿ ਭਗਤਿ ਭਾਇ ਚਿਤੁ ਲਾਗਾ ॥ My consciousness is focused on loving, devotional
worship of the Lord.
ਜਪਿ ਜੀਵਹਿ ਸੇ ਵਡਭਾਗਾ ॥੨॥ One who lives in this meditation is very fortunate
indeed. ||2||

ਹਰਿ ਅੰਮ੍ਰਿਤ ਬਾਣੀ ਗਾਵੈ ॥ He sings the Ambrosial Word of the Guru's Bani,
ਸਾਧਾ ਕੀ ਧੂਰੀ ਨਾਵੈ ॥ and bathes in the dust of the feet of the Holy.
ਅਪੁਨਾ ਨਾਮੁ ਆਪੇ ਦੀਆ ॥ He Himself bestows His Name.
ਪ੍ਰਭ ਕਰਣਹਾਰ ਰਖਿ ਲੀਆ ॥੩॥ God, the Creator, saves us. ||3||

ਹਰਿ ਦਰਸਨ ਪ੍ਰਾਨ ਅਧਾਰਾ ॥ The Blessed Vision of the Lord's Darshan is the support of
the breath of life.
ਇਹੁ ਪੂਰਨ ਬਿਮਲ ਬੀਚਾਰਾ ॥ This is the perfect, pure wisdom.
ਕਰਿ ਕਿਰਪਾ ਅੰਤਰਜਾਮੀ ॥ The Inner-knower, the Searcher of hearts, has granted
His Mercy;
ਦਾਸ ਨਾਨਕ ਸਰਣਿ slave Nanak seeks the Sanctuary of his Lord and Master.
ਸੁਆਮੀ ॥੪॥੮॥੫੮॥ ||4||8||58||

ਸੋਰਠਿ ਮਹਲਾ ੫ ॥ Sorat'h, Fifth Mahalaa:
ਗੁਰਿ ਪੂਰੈ ਚਰਨੀ ਲਾਇਆ ॥ The Perfect Guru has attached me to His feet.
ਹਰਿ ਸੰਗਿ ਸਹਾਈ ਪਾਇਆ ॥ I have obtained the Lord as my companion, my support,
my best friend.
ਜਹ ਜਾਈਐ ਤਹਾ ਸੁਹੇਲੇ ॥ Wherever I go, I am happy there.
ਕਰਿ ਕਿਰਪਾ ਪ੍ਰਭਿ ਮੇਲੇ ॥੧॥ By His Kind Mercy, God united me with Himself. ||1||

ਹਰਿ ਗੁਣ ਗਾਵਹੁ ਸਦਾ ਸੁਭਾਈ ॥ So sing forever the Glorious Praises of the Lord with
loving devotion.
ਮਨ ਚਿੰਦੇ ਸਗਲੇ ਫਲ ਪਾਵਹੁ ਜੀਅ You shall obtain all the fruits of your mind's desires, and
ਕੈ ਸੰਗਿ ਸਹਾਈ ॥੧॥ ਰਹਾਉ ॥ the Lord shall become the companion and the support of
your soul. ||1||Pause||
ਨਾਰਾਇਣ ਪ੍ਰਾਣ ਅਧਾਰਾ ॥ The Lord is the support of the breath of life.
ਹਮ ਸੰਤ ਜਨਾਂ ਰੇਨਾਰਾ ॥ I am the dust of the feet of the Holy people.
ਪਤਿਤ ਪੁਨੀਤ ਕਰਿ ਲੀਨੇ ॥ I am a sinner, but the Lord made me pure.

ਕਰਿ ਕਿਰਪਾ ਹਰਿ ਜਸੁ ਦੀਨੇ ॥੨॥	By His Kind Mercy, the Lord blessed me with His Praises. 2
ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥	The Supreme Lord God cherishes and nurtures me.
ਸਦ ਜੀਅ ਸੰਗਿ ਰਖਵਾਲਾ ॥	He is always with me, the Protector of my soul.
ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥	Singing the Kirtan of the Lord's Praises day and night,
ਬਹੁੜਿ ਨ ਜੋਨੀ ਪਾਈਐ ॥੩॥	I shall not be consigned to reincarnation again. 3
ਜਿਸੁ ਦੇਵੈ ਪੁਰਖੁ ਬਿਧਾਤਾ ॥	One who is blessed by the Primal Lord, the Architect of Destiny,
ਹਰਿ ਰਸੁ ਤਿਨ ਹੀ ਜਾਤਾ ॥	realizes the subtle essence of the Lord.
ਜਮਕੰਕਰੁ ਨੇੜਿ ਨ ਆਇਆ ॥	The Messenger of Death does not come near him.
ਸੁਖੁ ਨਾਨਕ ਸਰਣੀ	In the Lord's Sanctuary, Nanak has found peace. 4 9 59
ਪਾਇਆ ॥੪॥੯॥੫੯॥	

੬੨੪

624

ਸੋਰਠਿ ਮਹਲਾ ੫ ॥	Sorat'h, Fifth Mahalaa:
ਗੁਰਿ ਪੂਰੈ ਕੀਤੀ ਪੂਰੀ ॥	The Perfect Guru has made me perfect.
ਪ੍ਰਭੁ ਰਵਿ ਰਹਿਆ ਭਰਪੂਰੀ ॥	God is totally pervading and permeating everywhere.
ਖੇਮ ਕੁਸਲ ਭਇਆ ਇਸਨਾਨਾ ॥	With joy and pleasure, I take my purifying bath.
ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥	I am a sacrifice to the Supreme Lord God. 1
ਗੁਰ ਕੇ ਚਰਨ ਕਵਲ ਰਿਦ ਧਾਰੇ ॥	I enshrine the lotus feet of the Guru within my heart.
ਬਿਘਨੁ ਨ ਲਾਗੈ ਤਿਲ ਕਾ ਕੋਈ	Not even the tiniest obstacle blocks my way; all my affairs
ਕਾਰਜ ਸਗਲ ਸਵਾਰੇ ॥੧॥ ਰਹਾਉ ॥	are resolved. 1 Pause
ਮਿਲਿ ਸਾਧੂ ਦੁਰਮਤਿ ਖੋਏ ॥	Meeting with the Holy Saints, my evil-mindedness was eradicated.
ਪਤਿਤ ਪੁਨੀਤ ਸਭ ਹੋਏ ॥	All the sinners are purified.
ਰਾਮਦਾਸਿ ਸਰੋਵਰ ਨਾਤੇ ॥	Bathing in the sacred pool of Guru Ram Das,
ਸਭ ਲਾਥੇ ਪਾਪ ਕਮਾਤੇ ॥੨॥	all the sins one has committed are washed away. 2
ਗੁਨ ਗੋਬਿੰਦ ਨਿਤ ਗਾਈਐ ॥	So sing forever the Glorious Praises of the Lord of the Universe;
ਸਾਧਸੰਗਿ ਮਿਲਿ ਧਿਆਈਐ ॥	joining the Saadh Sangat, the Company of the Holy, meditate on Him.

ਮਨ ਬਾਂਛਤ ਫਲ ਪਾਏ ॥
ਗੁਰੁ ਪੂਰਾ ਰਿਦੈ ਧਿਆਏ ॥੩॥

The fruits of your mind's desires are obtained
by meditating on the Perfect Guru within your heart. ||3||

ਗੁਰ ਗੋਪਾਲ ਆਨੰਦਾ ॥
ਜਪਿ ਜਪਿ ਜੀਵੈ ਪਰਮਾਨੰਦਾ ॥

The Guru, the Lord of the World, is blissful;
chanting, meditating on the Lord of supreme bliss, He
lives.

ਜਨ ਨਾਨਕ ਨਾਮੁ ਧਿਆਇਆ ॥

Servant Nanak meditates on the Naam, the Name of
the Lord.

ਪ੍ਰਭ ਅਪਨਾ ਬਿਰਦੁ
ਰਖਾਇਆ ॥੪॥੧੦॥੬੦॥

God has confirmed His innate nature. ||4||10||60||

ਰਾਗੁ ਸੋਰਠਿ ਮਹਲਾ ੫ ॥

Sorat'h, Fifth Mahalaa:

ਦਹ ਦਿਸ ਛਤ੍ਰੁ ਮੇਘ ਘਟਾ ਘਟ
ਦਾਮਨਿ ਚਮਕਿ ਡਰਾਇਓ ॥

In the ten directions, the clouds cover the sky like a
canopy; through the dark clouds, lightning flashes, and
I am terrified.

ਸੇਜ ਇਕੋਲੀ ਨੀਦ ਨਹੁ ਨੈਨਹੁ ਪਿਰੁ
ਪਰਦੇਸਿ ਸਿਧਾਇਓ ॥੧॥

By bed is empty, and my eyes are sleepless; my Husband
Lord has gone far away. ||1||

ਹੁਣਿ ਨਹੀ ਸੰਦੇਸਰੋ ਮਾਇਓ ॥

Now, I receive no messages from Him, O mother!

ਏਕ ਕੋਸਰੋ ਸਿਧਿ ਕਰਤ ਲਾਲੁ ਤਬ
ਚਤੁਰ ਪਾਤਰੋ ਆਇਓ ॥ ਰਹਾਉ ॥

When my Beloved used to go even a mile away, He would
send me four letters. ||Pause||

ਕਿਉ ਬਿਸਰੈ ਇਹੁ ਲਾਲੁ ਪਿਆਰੋ
ਸਰਬ ਗੁਣਾ ਸੁਖਦਾਇਓ ॥

How could I forget this Dear Beloved of mine? He is the
Giver of peace, and all virtues.

ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ
ਨੀਰਿ ਭਰਿ ਆਇਓ ॥੨॥

Ascending to His Mansion, I gaze upon His path, and my
eyes are filled with tears. ||2||

ਹਉ ਹਉ ਭੀਤਿ ਭਇਓ ਹੈ ਬੀਚੋ
ਸੁਨਤ ਦੇਸਿ ਨਿਕਟਾਇਓ ॥

The wall of egotism and pride separates us, but I can hear
Him nearby.

ਭਾਂਭੀਰੀ ਕੇ ਪਾਤ ਪਰਦੇ ਬਿਨੁ ਪੇਖੇ
ਦੂਰਾਇਓ ॥੩॥

There is a veil between us, like the wings of a butterfly;
without being able to see Him, He seems so far away. ||3||

ਭਇਓ ਕਿਰਪਾਲੁ ਸਰਬ ਕੇ ਠਾਕੁਰੁ
ਸਗਰੋ ਦੁਖੁ ਮਿਟਾਇਓ ॥

The Lord and Master of all has become merciful; He has
dispelled all my sufferings.

ਕਹੁ ਨਾਨਕ ਹਉਮੈ ਭੀਤਿ ਗੁਰਿ
ਖੋਈ ਤਉ ਦਇਆਰੁ ਬੀਠਲੋ
ਪਾਇਓ ॥੪॥

Says Nanak, when the Guru tore down the wall of egotism,
then, I found my Merciful Lord and Master. ||4||

ਸਭੁ ਰਹਿਓ ਅੰਦੇਸਰੋ ਮਾਇਓ ॥
ਜੋ ਚਾਹਤ ਸੋ ਗੁਰੂ ਮਿਲਾਇਓ ॥
ਸਰਬ ਗੁਨਾ ਨਿਧਿ ਰਾਇਓ ॥
ਰਹਾਉ ਦੂਜਾ ॥੧੧॥੬੧॥

ਸੋਰਠਿ ਮਹਲਾ ੫ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ
ਦੁਖਦਾਰੀ ॥

ਕਰਮੁ ਨ ਜਾਣਾ ਧਰਮੁ ਨ ਜਾਣਾ
ਲੋਭੀ ਮਾਇਆਧਾਰੀ ॥

ਨਾਮੁ ਪਰਿਓ ਭਗਤੁ ਗੋਵਿੰਦ ਕਾ
ਇਹ ਰਾਖਹੁ ਪੈਜ ਤੁਮਾਰੀ ॥੧॥

ਹਰਿ ਜੀਉ ਨਿਮਾਣਿਆ ਤੂ ਮਾਣੁ ॥
ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ
ਤੇਰੀ ਕੁਦਰਤਿ ਕਉ ਕੁਰਬਾਣੁ ॥
ਰਹਾਉ ॥

ਜੈਸਾ ਬਾਲਕੁ ਭਾਇ ਸੁਭਾਈ ਲਖ
ਅਪਰਾਧ ਕਮਾਵੈ ॥

ਕਰਿ ਉਪਦੇਸੁ ਤਿਝਕੇ ਬਹੁ ਭਾਤੀ
ਬਹੁੜਿ ਪਿਤਾ ਗਲਿ ਲਾਵੈ ॥

ਪਿਛਲੇ ਅਉਗੁਣ ਬਖਸਿ ਲਏ ਪ੍ਰਭੁ
ਆਗੈ ਮਾਰਗਿ ਪਾਵੈ ॥੨॥

ਹਰਿ ਅੰਤਰਜਾਮੀ ਸਭ ਬਿਧਿ
ਜਾਣੈ ਤਾ ਕਿਸੁ ਪਹਿ ਆਖਿ
ਸੁਣਾਈਐ ॥

ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ
ਭਾਵੈ ਪੈਜ ਰਖਾਈਐ ॥

ਅਵਰ ਓਟ ਮੈ ਸਗਲੀ ਦੇਖੀ ਇਕ
ਤੇਰੀ ਓਟ ਰਹਾਈਐ ॥੩॥

All my fears have been dispelled, O mother!

Whoever I seek, the Guru leads me to find.

The Lord, our King, is the treasure of all virtue. ||Second
Pause||11||61||

Sorat'h, Fifth Mahalaa:

The Restorer of what was taken away, the Liberator
from captivity; the Formless Lord, the Destroyer
of pain.

I do not know about karma and good deeds; I do not
know about Dharma and righteous living. I am so greedy,
chasing after Maya.

I go by the name of God's devotee; please, save this honor
of Yours. ||1||

O Dear Lord, You are the honor of the dishonored.

You make the unworthy ones worthy, O my Lord of the
Universe; I am a sacrifice to Your almighty creative
power. ||Pause||

Like the child, innocently making thousands of mistakes

his father teaches him, and scolds him so many times, but
still, he hugs him close in his embrace.

Please forgive my past actions, God, and place me on Your
path for the future. ||2||

The Lord, the Inner-knower, the Searcher of hearts, knows
all about my state of mind; so who else should I go to and
speak to?

The Lord, the Lord of the Universe, is not pleased by
mere recitation of words; if it is pleasing to His Will, He
preserves our honor.

I have seen all other shelters, but Yours alone remains for
me. ||3||

੬੨੫

ਹੋਇ ਦਇਆਲੁ ਕਿਰਪਾਲੁ ਪ੍ਰਭੁ
ਠਾਕੁਰੁ ਆਪੇ ਸੁਣੈ ਬੇਨੰਤੀ ॥

ਪੂਰਾ ਸਤਗੁਰੁ ਮੇਲਿ ਮਿਲਾਵੈ ਸਭ
ਚੁਕੈ ਮਨ ਕੀ ਚਿੰਤੀ ॥

ਹਰਿ ਹਰਿ ਨਾਮੁ ਅਵਖਦੁ ਮੁਖਿ
ਪਾਇਆ ਜਨ ਨਾਨਕ ਸੁਖਿ
ਵਸੰਤੀ ॥੪॥੧੨॥੬੨॥

ਸੋਰਠਿ ਮਹਲਾ ੫ ॥

ਸਿਮਰਿ ਸਿਮਰਿ ਪ੍ਰਭੁ ਭਏ ਅਨੰਦਾ
ਦੁਖ ਕਲੇਸ ਸਭਿ ਨਾਠੇ ॥

ਗੁਨ ਗਾਵਤ ਧਿਆਵਤ ਪ੍ਰਭੁ ਅਪਨਾ
ਕਾਰਜ ਸਗਲੇ ਸਾਂਠੇ ॥੧॥

ਜਗਜੀਵਨ ਨਾਮੁ ਤੁਮਾਰਾ ॥

ਗੁਰ ਪੂਰੇ ਦੀਓ ਉਪਦੇਸਾ ਜਪਿ
ਭਉਜਲੁ ਪਾਰਿ ਉਤਾਰਾ ॥
ਰਹਾਉ ॥

ਤੂੰਹੈ ਮੰਤ੍ਰੀ ਸੁਨਹਿ ਪ੍ਰਭੁ ਤੂੰਹੈ ਸਭੁ
ਕਿਛੁ ਕਰਣੈਹਾਰਾ ॥

ਤੂੰ ਆਪੇ ਦਾਤਾ ਆਪੇ ਭੁਗਤਾ ਕਿਆ
ਇਹੁ ਜੰਤੁ ਵਿਚਾਰਾ ॥੨॥

ਕਿਆ ਗੁਣ ਤੇਰੇ ਆਖਿ ਵਖਾਣੀ
ਕੀਮਤਿ ਕਹਣੁ ਨ ਜਾਈ ॥

ਪੇਖਿ ਪੇਖਿ ਜੀਵੈ ਪ੍ਰਭੁ ਅਪਨਾ
ਅਚਰਜੁ ਤੁਮਹਿ ਵਡਾਈ ॥੩॥

ਧਾਰਿ ਅਨੁਗ੍ਰਹੁ ਆਪਿ ਪ੍ਰਭੁ
ਸ੍ਰਾਮੀ ਪਤਿ ਮਤਿ ਕੀਨੀ
ਪੂਰੀ ॥

ਸਦਾ ਸਦਾ ਨਾਨਕ ਬਲਿਹਾਰੀ
ਬਾਛਉ ਸੰਤਾ ਪੂਰੀ ॥੪॥੧੩॥੬੩॥

625

Becoming kind and compassionate, God the Lord and Master Himself listens to my prayer.

He unites me in Union with the Perfect True Guru, and all the cares and anxieties of my mind are dispelled.

The Lord, Har, Har, has placed the medicine of the Naam into my mouth; servant Nanak abides in peace. ||4||12||62||

Sorat'h, Fifth Mahalaa:

Remembering, remembering God in meditation, bliss ensues, and one is rid of all suffering and pain.

Singing the Glorious Praises of God, and meditating on Him, all my affairs are brought into harmony. ||1||

Your Name is the Life of the world.

The Perfect Guru has taught me, that by meditating, I cross over the terrifying world-ocean. ||Pause||

You are Your own advisor; You hear everything, God, and You do everything.

You Yourself are the Giver, and You Yourself are the Enjoyer. What can this poor creature do? ||2||

Which of Your Glorious Virtues should I describe and speak of? Your value cannot be described.

I live by beholding, beholding You, O God. Your glorious greatness is wonderful and amazing! ||3||

Granting His Grace, God my Lord and Master Himself saved my honor, and my intellect has been made perfect.

Forever and ever, Nanak is a sacrifice, longing for the dust of the feet of the Saints. ||4||13||63||

ਸੋਰਠਿ ਮਃ ੫ ॥
 ਗੁਰੁ ਪੂਰਾ ਨਮਸਕਾਰੇ ॥
 ਪ੍ਰਭਿ ਸਭੇ ਕਾਜ ਸਵਾਰੇ ॥
 ਹਰਿ ਅਪਣੀ ਕਿਰਪਾ ਧਾਰੀ ॥
 ਪ੍ਰਭ ਪੂਰਨ ਪੈਜ ਸਵਾਰੀ ॥੧॥
 ਅਪਨੇ ਦਾਸ ਕੋ ਭਇਓ ਸਹਾਈ ॥
 ਸਗਲ ਮਨੋਰਥ ਕੀਨੇ ਕਰਤੈ ਊਣੀ
 ਬਾਤ ਨ ਕਾਈ ॥ ਰਹਾਉ ॥
 ਕਰਤੈ ਪੁਰਖਿ ਤਾਲੁ ਦਿਵਾਇਆ ॥
 ਪਿਛੈ ਲਗਿ ਚਲੀ ਮਾਇਆ ॥
 ਤੋਟਿ ਨ ਕਤਹੂ ਆਵੈ ॥
 ਮੇਰੇ ਪੂਰੇ ਸਤਗੁਰ ਭਾਵੈ ॥੨॥
 ਸਿਮਰਿ ਸਿਮਰਿ ਦਇਆਲਾ ॥
 ਸਭਿ ਜੀਅ ਭਏ ਕਿਰਪਾਲਾ ॥
 ਜੈ ਜੈ ਕਾਰੁ ਗੁਸਾਈ ॥
 ਜਿਨਿ ਪੂਰੀ ਬਣਤ ਬਣਾਈ ॥੩॥
 ਤੂ ਭਾਰੋ ਸੁਆਮੀ ਮੋਰਾ ॥
 ਇਹੁ ਪੁੰਨੁ ਪਦਾਰਥੁ ਤੇਰਾ ॥
 ਜਨ ਨਾਨਕ ਏਕੁ ਧਿਆਇਆ ॥
 ਸਰਬ ਫਲਾ ਪੁੰਨੁ
 ਪਾਇਆ ॥੪॥੧੪॥੬੪॥

Sorat'h, Fifth Mahalaa:

I bow in reverence to the Perfect Guru.
 God has resolved all my affairs.
 The Lord has showered me with His Mercy.
 God has perfectly preserved my honor. ||1||
 He has become the help and support of His slave.
 The Creator has achieved all my goals, and now, nothing is
 lacking. ||Pause||
 The Creator Lord has caused the pool of nectar to be
 constructed.
 The wealth of Maya follows in my footsteps,
 and now, nothing is lacking at all.
 This is pleasing to my Perfect True Guru. ||2||
 Remembering, remembering the Merciful Lord in
 meditation,
 all beings have become kind and compassionate to me.
 Hail! Hail to the Lord of the world,
 who created the perfect creation. ||3||
 You are my Great Lord and Master.
 These blessings and wealth are Yours.
 Servant Nanak has meditated on the One Lord;
 he has obtained the fruitful rewards for all good deeds.
 ||4||14||64||

ਸੋਰਠਿ ਮਹਲਾ ੫ ਘਰੁ ੩ ਦੁਪਦੇ
 ੴ ਸਤਿਗੁਰ ਪ੍ਰਸਾਦਿ ॥

Sorat'h, Fifth Mahalaa, Third House, Du-Padas:

One Universal Creator God.
 By The Grace Of The True Guru:

ਰਾਮਦਾਸ ਸਰੋਵਰਿ ਨਾਤੇ ॥
 ਸਭਿ ਉਤਰੇ ਪਾਪ ਕਮਾਤੇ ॥
 ਨਿਰਮਲ ਹੋਏ ਕਰਿ ਇਸਨਾਨਾ ॥

Bathing in the nectar tank of Ram Das,
 all sins are erased.
 One becomes immaculately pure, taking this cleansing bath.

ਗੁਰਿ ਪੂਰੈ ਕੀਨੇ ਦਾਨਾ ॥੧॥

The Perfect Guru has bestowed this gift. ||1||

ਸਭਿ ਕੁਸਲ ਖੇਮ ਪ੍ਰਭਿ ਧਾਰੇ ॥

God has blessed all with peace and pleasure.

ਸਹੀ ਸਲਾਮਤਿ ਸਭਿ ਥੋਕ ਉਬਾਰੇ
ਗੁਰ ਕਾ ਸਬਦੁ ਵੀਚਾਰੇ ॥
ਰਹਾਉ ॥

Everything is safe and sound, as we contemplate the Word of the Guru's Shabad. ||Pause||

ਸਾਧਸੰਗਿ ਮਲੁ ਲਾਥੀ ॥

In the Saadh Sangat, the Company of the Holy, filth is washed off.

ਪਾਰਬ੍ਰਹਮੁ ਭਇਓ ਸਾਥੀ ॥

The Supreme Lord God has become our friend and helper.

ਨਾਨਕ ਨਾਮੁ ਧਿਆਇਆ ॥

Nanak meditates on the Naam, the Name of the Lord.

ਆਦਿ ਪੁਰਖ ਪ੍ਰਭੁ
ਪਾਇਆ ॥੨॥੧॥੬੫॥

He has found God, the Primal Being. ||2||1||65||

ਸੋਰਠਿ ਮਹਲਾ ੫ ॥

Sorat'h, Fifth Mahalaa:

ਜਿਤੁ ਪਾਰਬ੍ਰਹਮੁ ਚਿਤਿ ਆਇਆ ॥
ਸੋ ਘਰੁ ਦਯਿ ਵਸਾਇਆ ॥

The Supreme Lord God has established that home, in which He comes to mind.

੬੨੬

626

ਸੁਖ ਸਾਗਰੁ ਗੁਰੁ ਪਾਇਆ ॥ ਤਾ
ਸਹਸਾ ਸਗਲ ਮਿਟਾਇਆ ॥੧॥

I found the Guru, the ocean of peace, and all my doubts were dispelled. ||1||

ਹਰਿ ਕੇ ਨਾਮ ਕੀ ਵਡਿਆਈ ॥

This is the glorious greatness of the Naam.

ਆਠ ਪਹਰ ਗੁਣ ਗਾਈ ॥

Twenty-four hours a day, I sing His Glorious Praises.

ਗੁਰ ਪੂਰੇ ਤੇ ਪਾਈ ॥ ਰਹਾਉ ॥

I obtained this from the Perfect Guru. ||Pause||

ਪ੍ਰਭ ਕੀ ਅਕਥ ਕਹਾਣੀ ॥

God's sermon is inexpressible.

ਜਨ ਬੋਲਹਿ ਅੰਮ੍ਰਿਤ ਬਾਣੀ ॥

His humble servants speak words of Ambrosial Nectar.

ਨਾਨਕ ਦਾਸ ਵਖਾਣੀ ॥

Slave Nanak has spoken.

ਗੁਰ ਪੂਰੇ ਤੇ ਜਾਣੀ ॥੨॥੨॥੬੬॥

Through the Perfect Guru, it is known. ||2||2||66||

ਸੋਰਠਿ ਮਹਲਾ ੫ ॥

Sorat'h, Fifth Mahalaa:

ਆਗੈ ਸੁਖੁ ਗੁਰਿ ਦੀਆ ॥

The Guru has blessed me with peace here,

ਪਾਛੈ ਕੁਸਲ ਖੇਮ ਗੁਰਿ ਕੀਆ ॥

and the Guru has arranged peace and pleasure for me hereafter.

ਸਰਬ ਨਿਧਾਨ ਸੁਖ ਪਾਇਆ ॥
ਗੁਰੁ ਅਪੁਨਾ ਰਿਚੈ ਧਿਆਇਆ ॥੧॥

I have all treasures and comforts,
meditating on the Guru in my heart. ||1||

ਅਪਨੇ ਸਤਿਗੁਰ ਕੀ ਵਡਿਆਈ ॥
ਮਨ ਇਛੇ ਫਲ ਪਾਈ ॥
ਸੰਤਹੁ ਦਿਨੁ ਦਿਨੁ ਚੜੈ ਸਵਾਈ ॥
ਰਹਾਉ ॥

This is the glorious greatness of my True Guru;
I have obtained the fruits of my mind's desires.
O Saints, His Glory increases day by day. ||Pause||

ਜੀਅ ਜੰਤ ਸਭਿ ਭਏ ਦਇਆਲਾ
ਪ੍ਰਭਿ ਅਪਨੇ ਕਰਿ ਦੀਨੇ ॥
ਸਹਜ ਸੁਭਾਇ ਮਿਲੇ ਗੋਪਾਲਾ ਨਾਨਕ
ਸਾਚਿ ਪਤੀਨੇ ॥੨॥੩॥੬੭॥

All beings and creatures have become kind and
compassionate to me; my God has made them so.
Nanak has met with the Lord of the world with intuitive
ease, and with Truth, he is pleased. ||2||3||67||

ਸੋਰਠਿ ਮਹਲਾ ੫ ॥
ਗੁਰ ਕਾ ਸਬਦੁ ਰਖਵਾਰੇ ॥
ਚਉਕੀ ਚਉਗਿਰਦ ਹਮਾਰੇ ॥
ਰਾਮ ਨਾਮਿ ਮਨੁ ਲਾਗਾ ॥
ਜਮੁ ਲਜਾਇ ਕਰਿ ਭਾਗਾ ॥੧॥

Sorat'h, Fifth Mahalaa:

The Word of the Guru's Shabad is my Saving Grace.
It is a guardian posted on all four sides around me.
My mind is attached to the Lord's Name.
The Messenger of Death has run away in shame. ||1||

ਪ੍ਰਭ ਜੀ ਤੂ ਮੇਰੇ ਸੁਖਦਾਤਾ ॥
ਬੰਧਨ ਕਾਟਿ ਕਰੇ ਮਨੁ ਨਿਰਮਲੁ
ਪੂਰਨ ਪੁਰਖੁ ਬਿਧਾਤਾ ॥ ਰਹਾਉ ॥
ਨਾਨਕ ਪ੍ਰਭੁ ਅਬਿਨਾਸੀ ॥
ਤਾ ਕੀ ਸੇਵ ਨ ਬਿਰਥੀ ਜਾਸੀ ॥
ਅਨਦ ਕਰਹਿ ਤੇਰੇ ਦਾਸਾ ॥
ਜਪਿ ਪੂਰਨ ਹੋਈ
ਆਸਾ ॥੨॥੪॥੬੮॥

O Dear Lord, You are my Giver of peace.
The Perfect Lord, the Architect of Destiny, has shattered
my bonds, and made my mind immaculately pure. ||Pause||
O Nanak, God is eternal and imperishable.
Service to Him shall never go unrewarded.
Your slaves are in bliss;
chanting and meditating, their desires are fulfilled.
||2||4||68||

ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥
ਜਿਨਿ ਪੂਰਨ ਪੈਜ ਸਵਾਰੀ ॥
ਮਨ ਚਿੰਦਿਆ ਫਲੁ ਪਾਇਆ ॥
ਪ੍ਰਭੁ ਅਪੁਨਾ ਸਦਾ ਧਿਆਇਆ ॥੧॥

Sorat'h, Fifth Mahalaa:

I am a sacrifice to my Guru.
He has totally preserved my honor.
I have obtained the fruits of my mind's desires.
I meditate forever on my God. ||1||

ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥	O Saints, without Him, there is no other at all.
ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥	He is God, the Cause of causes. Pause
ਪ੍ਰਭਿ ਅਪਨੈ ਵਰ ਦੀਨੇ ॥	My God has given me His Blessing.
ਸਗਲ ਜੀਅ ਵਸਿ ਕੀਨੇ ॥	He has made all creatures subject to me.
ਜਨ ਨਾਨਕ ਨਾਮੁ ਧਿਆਇਆ ॥	Servant Nanak meditates on the Naam, the Name of the Lord,
ਤਾ ਸਗਲੇ ਦੁਖ	and all his sorrows depart. 2 5 69
ਮਿਟਾਇਆ ॥੨॥੫॥੬੯॥	

ਸੋਰਠਿ ਮਹਲਾ ੫ ॥	Sorat'h, Fifth Mahalaa:
ਤਾਪੁ ਗਵਾਇਆ ਗੁਰਿ ਪੂਰੇ ॥	The Perfect Guru has dispelled the fever.
ਵਾਜੇ ਅਨਹਦ ਤੂਰੇ ॥	The unstruck melody of the sound current resounds.
ਸਰਬ ਕਲਿਆਣ ਪ੍ਰਭਿ ਕੀਨੇ ॥	God has bestowed all comforts.
ਕਰਿ ਕਿਰਪਾ ਆਪਿ ਦੀਨੇ ॥੧॥	In His Mercy, He Himself has given them. 1
ਬੇਦਨ ਸਤਿਗੁਰਿ ਆਪਿ ਗਵਾਈ ॥	The True Guru Himself has eradicated the disease.
ਸਿਖ ਸੰਤ ਸਭਿ ਸਰਸੇ ਹੋਏ ਹਰਿ	All the Sikhs and Saints are filled with joy, meditating on
ਹਰਿ ਨਾਮੁ ਧਿਆਈ ॥ ਰਹਾਉ ॥	the Name of the Lord, Har, Har. Pause
ਜੇ ਮੰਗਹਿ ਸੋ ਲੇਵਹਿ ॥	They obtain that which they ask for.
ਪ੍ਰਭੁ ਅਪਣਿਆ ਸੰਤਾ ਦੇਵਹਿ ॥	God gives to His Saints.
ਹਰਿ ਗੋਵਿੰਦੁ ਪ੍ਰਭਿ ਰਾਖਿਆ ॥	God saved Hargobind.
ਜਨ ਨਾਨਕ ਸਾਚੁ	Servant Nanak speaks the Truth. 2 6 70
ਸੁਭਾਖਿਆ ॥੨॥੬॥੭੦॥	

ਸੋਰਠਿ ਮਹਲਾ ੫ ॥	Sorat'h, Fifth Mahalaa:
ਸੋਈ ਕਰਾਇ ਜੋ ਤੁਧੁ ਭਾਵੈ ॥	You make me do what pleases You.
ਮੇਹਿ ਸਿਆਣਪ ਕਛੁ ਨ ਆਵੈ ॥	I have no cleverness at all.
ਹਮ ਬਾਰਿਕ ਤਉ ਸਰਣਾਈ ॥	I am just a child - I seek Your Protection.
ਪ੍ਰਭਿ ਆਪੇ ਪੈਜ ਰਖਾਈ ॥੧॥	God Himself preserves my honor. 1
ਮੇਰਾ ਮਾਤ ਪਿਤਾ ਹਰਿ ਰਾਇਆ ॥	The Lord is my King; He is my mother and father.
ਕਰਿ ਕਿਰਪਾ ਪ੍ਰਤਿਪਾਲਣ ਲਾਗਾ	In Your Mercy, You cherish me; I do whatever You make
ਕਰੀ ਤੇਰਾ ਕਰਾਇਆ ॥ ਰਹਾਉ ॥	me do. Pause

ਜੀਅ ਜੰਤ ਤੇਰੇ ਧਾਰੇ ॥
ਪ੍ਰਭ ਡੋਰੀ ਹਾਥਿ ਤੁਮਾਰੇ ॥

੬੨੭

ਜਿ ਕਰਾਵੈ ਸੋ ਕਰਣਾ ॥
ਨਾਨਕ ਦਾਸ ਤੇਰੀ
ਸਰਣਾ ॥੨॥੭॥੭੧॥

ਸੋਰਠਿ ਮਹਲਾ ੫ ॥

ਹਰਿ ਨਾਮੁ ਰਿਦੈ ਪਰੋਇਆ ॥
ਸਭੁ ਕਾਜੁ ਹਮਾਰਾ ਹੋਇਆ ॥
ਪ੍ਰਭ ਚਰਣੀ ਮਨੁ ਲਾਗਾ ॥
ਪੂਰਨ ਜਾ ਕੇ ਭਾਗਾ ॥੧॥

ਮਿਲਿ ਸਾਧਸੰਗਿ ਹਰਿ ਧਿਆਇਆ ॥

ਆਠ ਪਹਰ ਅਰਾਧਿਓ ਹਰਿ ਹਰਿ
ਮਨ ਚਿੰਦਿਆ ਫਲੁ ਪਾਇਆ ॥
ਰਹਾਉ ॥

ਪਰਾ ਪੂਰਬਲਾ ਅੰਕੁਰੁ ਜਾਗਿਆ ॥
ਰਾਮ ਨਾਮਿ ਮਨੁ ਲਾਗਿਆ ॥
ਮਨਿ ਤਨਿ ਹਰਿ ਦਰਸਿ ਸਮਾਵੈ ॥

ਨਾਨਕ ਦਾਸ ਸਚੇ ਗੁਣ ਗਾਵੈ
॥੨॥੮॥੭੨॥

ਸੋਰਠਿ ਮਹਲਾ ੫ ॥

ਗੁਰ ਮਿਲਿ ਪ੍ਰਭੂ ਚਿਤਾਰਿਆ ॥
ਕਾਰਜ ਸਭਿ ਸਵਾਰਿਆ ॥
ਮੰਦਾ ਕੋ ਨ ਅਲਾਏ ॥
ਸਭ ਜੈ ਜੈ ਕਾਰੁ ਸੁਣਾਏ ॥੧॥

ਸੰਤਹੁ ਸਾਚੀ ਸਰਣਿ ਸੁਆਮੀ ॥

The beings and creatures are Your creation.
O God, their reins are in Your hands.

627

Whatever You cause us to do, we do.
Nanak, Your slave, seeks Your Protection. ||2||7||71||

Sorat'h, Fifth Mahalaa:

I have woven the Lord's Name into the fabric of my heart.
All my affairs are resolved.
His mind is attached to God's feet,
whose destiny is perfect. ||1||

Joining the Saadh Sangat, the Company of the Holy, I
meditate on the Lord.

Twenty-four hours a day, I worship and adore the Lord,
Har, Har; I have obtained the fruits of my mind's desires.
||Pause||

The seeds of my past actions have sprouted.
My mind is attached to the Lord's Name.

My mind and body are absorbed into the Blessed Vision of
the Lord's Darshan.

Slave Nanak sings the Glorious Praises of the True Lord.
||2||8||72||

Sorat'h, Fifth Mahalaa:

Meeting with the Guru, I contemplate God.
All of my affairs have been resolved.
No one speaks ill of me.
Everyone congratulates me on my victory. ||1||

O Saints, I seek the True Sanctuary of the Lord and Master.

ਜੀਅ ਜੰਤ ਸਭਿ ਹਾਥਿ ਤਿਸੈ
ਕੈ ਸੋ ਪ੍ਰਭੁ ਅੰਤਰਜਾਮੀ ॥
ਰਹਾਉ ॥

ਕਰਤਬ ਸਭਿ ਸਵਾਰੇ ॥
ਪ੍ਰਭਿ ਅਪੁਨਾ ਬਿਰਦੁ ਸਮਾਰੇ ॥
ਪਤਿਤ ਪਾਵਨ ਪ੍ਰਭੁ ਨਾਮਾ ॥
ਜਨ ਨਾਨਕ ਸਦ
ਕੁਰਬਾਨਾ ॥੨॥੯॥੭੩॥

ਸੋਰਠਿ ਮਹਲਾ ੫ ॥

ਪਾਰਬ੍ਰਹਮਿ ਸਾਜਿ ਸਵਾਰਿਆ ॥
ਇਹੁ ਲਹੁੜਾ ਗੁਰੂ ਉਬਾਰਿਆ ॥
ਅਨਦ ਕਰਹੁ ਪਿਤ ਮਾਤਾ ॥
ਪਰਮੇਸਰੁ ਜੀਅ ਕਾ ਦਾਤਾ ॥੧॥

ਸੁਭ ਚਿਤਵਨਿ ਦਾਸ ਤੁਮਾਰੇ ॥
ਰਾਖਹਿ ਪੈਜ ਦਾਸ ਅਪੁਨੇ ਕੀ
ਕਾਰਜ ਆਪਿ ਸਵਾਰੇ ॥ ਰਹਾਉ ॥
ਮੇਰਾ ਪ੍ਰਭੁ ਪਰਉਪਕਾਰੀ ॥
ਪੂਰਨ ਕਲ ਜਿਨਿ ਧਾਰੀ ॥
ਨਾਨਕ ਸਰਣੀ ਆਇਆ ॥
ਮਨ ਚਿੰਦਿਆ ਫਲੁ
ਪਾਇਆ ॥੨॥੧੦॥੭੪॥

ਸੋਰਠਿ ਮਹਲਾ ੫ ॥

ਸਦਾ ਸਦਾ ਹਰਿ ਜਾਪੇ ॥
ਪ੍ਰਭੁ ਬਾਲਕ ਰਾਖੇ ਆਪੇ ॥
ਸੀਤਲਾ ਠਾਕਿ ਰਹਾਈ ॥
ਬਿਘਨ ਗਏ ਹਰਿ ਨਾਈ ॥੧॥

ਮੇਰਾ ਪ੍ਰਭੁ ਹੋਆ ਸਦਾ ਦਇਆਲਾ ॥

All beings and creatures are in His hands; He is God, the Inner-knower, the Searcher of hearts. ||Pause||

He has resolved all of my affairs.

God has confirmed His innate nature.

God's Name is the Purifier of sinners.

Servant Nanak is forever a sacrifice to Him. ||2||9||73||

Sorat'h, Fifth Mahalaa:

The Supreme Lord God created and embellished him.

The Guru has saved this small child.

So celebrate and be happy, father and mother.

The Transcendent Lord is the Giver of souls. ||1||

Your slaves, O Lord, focus on pure thoughts.

You preserve the honor of Your slaves, and You Yourself arrange their affairs. ||Pause||

My God is so benevolent.

His Almighty Power is manifest.

Nanak has come to His Sanctuary.

He has obtained the fruits of his mind's desires. ||2||10||74||

Sorat'h, Fifth Mahalaa:

Forever and ever, I chant the Lord's Name.

God Himself has saved my child.

He healed him from the smallpox.

My troubles have been removed through the Lord's Name. ||1||

My God is forever Merciful.

ਅਰਦਾਸਿ ਸੁਣੀ ਭਗਤ ਅਪੁਨੇ ਕੀ
ਸਭ ਜੀਅ ਭਇਆ ਕਿਰਪਾਲਾ ॥
ਰਹਾਉ ॥

ਪ੍ਰਭ ਕਰਣ ਕਾਰਣ ਸਮਰਾਥਾ ॥
ਹਰਿ ਸਿਮਰਤ ਸਭੁ ਦੁਖੁ ਲਾਥਾ ॥

ਅਪਣੇ ਦਾਸ ਕੀ ਸੁਣੀ ਬੇਨਤੀ ॥
ਸਭ ਨਾਨਕ ਸੁਖਿ
ਸਵੰਤੀ ॥੨॥੧੧॥੭੫॥

ਸੋਰਠਿ ਮਹਲਾ ੫ ॥

ਅਪਨਾ ਗੁਰੂ ਧਿਆਏ ॥
ਮਿਲਿ ਕੁਸਲ ਸੇਤੀ ਘਰਿ ਆਏ ॥
ਨਾਮੈ ਕੀ ਵਡਿਆਈ ॥
ਤਿਸੁ ਕੀਮਤਿ ਕਹਣੁ ਨ ਜਾਈ ॥੧॥

ਸੰਤਹੁ ਹਰਿ ਹਰਿ ਹਰਿ ਆਰਾਧਹੁ ॥
ਹਰਿ ਆਰਾਧਿ ਸਭੇ ਕਿਛੁ
ਪਾਈਐ ਕਾਰਜ ਸਗਲੇ ਸਾਧਹੁ ॥
ਰਹਾਉ ॥

ਪ੍ਰੇਮ ਭਗਤਿ ਪ੍ਰਭ ਲਾਗੀ ॥
ਸੇ ਪਾਏ ਜਿਸੁ ਵਡਭਾਗੀ ॥
ਜਨ ਨਾਨਕ ਨਾਮੁ ਧਿਆਇਆ ॥

ਤਿਨਿ ਸਰਬ ਸੁਖਾ ਫਲ
ਪਾਇਆ ॥੨॥੧੨॥੭੬॥

ਸੋਰਠਿ ਮਹਲਾ ੫ ॥

ਪਰਮੇਸਰਿ ਦਿਤਾ ਬੰਨਾ ॥
ਦੁਖ ਰੋਗ ਕਾ ਡੇਰਾ ਭੰਨਾ ॥
ਅਨਦ ਕਰਹਿ ਨਰ ਨਾਰੀ ॥
ਹਰਿ ਹਰਿ ਪ੍ਰਭਿ ਕਿਰਪਾ
ਧਾਰੀ ॥੧॥

He heard the prayer of His devotee, and now all beings are kind and compassionate to him. ||Pause||

God is Almighty, the Cause of causes.

Remembering the Lord in meditation, all pains and sorrows vanish.

He has heard the prayer of His slave.

O Nanak, now everyone sleeps in peace. ||2||11||75||

Sorat'h, Fifth Mahalaa:

I meditated on my Guru.

I met with Him, and returned home in joy.

This is the glorious greatness of the Naam.

Its value cannot be estimated. ||1||

O Saints, worship and adore the Lord, Har, Har, Har.

Worship the Lord in adoration, and you shall obtain everything; your affairs shall all be resolved. ||Pause||

He alone is attached in loving devotion to God, who realizes his great destiny.

Servant Nanak meditates on the Naam, the Name of the Lord.

He obtains the rewards of all joys and peace. ||2||12||76||

Sorat'h, Fifth Mahalaa:

The Transcendent Lord has given me His support.

The house of pain and disease has been demolished.

The men and women celebrate.

The Lord God, Har, Har, has extended His Mercy. ||1||

੬੨੮

ਸੰਤਹੁ ਸੁਖੁ ਹੋਆ ਸਭ ਥਾਈ ॥
ਪਾਰਬ੍ਰਹਮ ਪੂਰਨ ਪਰਮੇਸਰੁ ਰਵਿ
ਰਹਿਆ ਸਭਨੀ ਜਾਈ ॥ ਰਹਾਉ ॥
ਪੁਰ ਕੀ ਬਾਣੀ ਆਈ ॥
ਤਿਨਿ ਸਗਲੀ ਚਿੰਤ ਮਿਟਾਈ ॥
ਦਇਆਲ ਪੁਰਖ ਮਿਹਰਵਾਨਾ ॥
ਹਰਿ ਨਾਨਕ ਸਾਚੁ
ਵਖਾਨਾ ॥੨॥੧੩॥੨੭॥

ਸੋਰਠਿ ਮਹਲਾ ੫ ॥

ਐਥੈ ਓਥੈ ਰਖਵਾਲਾ ॥
ਪ੍ਰਭ ਸਤਿਗੁਰ ਦੀਨ ਦਇਆਲਾ ॥
ਦਾਸ ਅਪਨੇ ਆਪਿ ਰਾਖੇ ॥
ਘਟਿ ਘਟਿ ਸਬਦੁ ਸੁਭਾਖੇ ॥੧॥
ਗੁਰ ਕੇ ਚਰਣ ਉਪਰਿ ਬਲਿ ਜਾਈ ॥
ਦਿਨਸੁ ਰੈਨਿ ਸਾਸਿ ਸਾਸਿ ਸਮਾਲੀ
ਪੂਰਨੁ ਸਭਨੀ ਥਾਈ ॥ ਰਹਾਉ ॥
ਆਪਿ ਸਹਾਈ ਹੋਆ ॥
ਸਚੇ ਦਾ ਸਚਾ ਢੋਆ ॥
ਤੇਰੀ ਭਗਤਿ ਵਡਿਆਈ ॥
ਪਾਈ ਨਾਨਕ ਪ੍ਰਭ
ਸਰਣਾਈ ॥੨॥੧੪॥੨੮॥

ਸੋਰਠਿ ਮਹਲਾ ੫ ॥

ਸਤਿਗੁਰ ਪੂਰੇ ਭਾਣਾ ॥
ਤਾ ਜਪਿਆ ਨਾਮੁ ਰਮਾਣਾ ॥
ਗੋਬਿੰਦ ਕਿਰਪਾ ਧਾਰੀ ॥
ਪ੍ਰਭਿ ਰਾਖੀ ਪੈਜ ਹਮਾਰੀ ॥੧॥

628

O Saints, there is peace everywhere.
The Supreme Lord God, the Perfect Transcendent Lord, is
pervading everywhere. ||Pause||
The Bani of His Word emanated from the Primal Lord.
It eradicates all anxiety.
The Lord is merciful, kind and compassionate.
Nanak chants the Naam, the Name of the True
Lord. ||2||13||77||

Sorat'h, Fifth Mahalaa:

Here and hereafter, He is our Savior.
God, the True Guru, is Merciful to the meek.
He Himself protects His slaves.
In each and every heart, the Beautiful Word of His Shabad
resounds. ||1||
I am a sacrifice to the Guru's Feet.
Day and night, with each and every breath, I remember
Him; He is totally pervading and permeating all places.
||Pause||
He Himself has become my help and support.
True is the support of the True Lord.
Glorious and great is devotional worship to You.
Nanak has found God's Sanctuary. ||2||14||78||

Sorat'h, Fifth Mahalaa:

When it was pleasing to the Perfect True Guru,
then I chanted the Naam, the Name of the Pervading Lord.
The Lord of the Universe extended His Mercy to me,
and God saved my honor. ||1||

ਹਰਿ ਕੇ ਚਰਨ ਸਦਾ ਸੁਖਦਾਈ ॥
ਜੋ ਇਛਹਿ ਸੋਈ ਫਲੁ ਪਾਵਹਿ
ਬਿਰਥੀ ਆਸ ਨ ਜਾਈ ॥੧॥
ਰਹਾਉ ॥

ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ
ਸੋਈ ਸੰਤੁ ਗੁਣ ਗਾਵੈ ॥

ਪ੍ਰੇਮ ਭਗਤਿ ਤਾ ਕਾ ਮਨੁ ਲੀਣਾ
ਪਾਰਬ੍ਰਹਮ ਮਨਿ ਭਾਵੈ ॥੨॥

ਆਠ ਪਹਰ ਹਰਿ ਕਾ ਜਸੁ ਰਵਣਾ
ਬਿਖੈ ਠਗਉਰੀ ਲਾਥੀ ॥

ਸੰਗਿ ਮਿਲਾਇ ਲੀਆ ਮੇਰੈ ਕਰਤੈ
ਸੰਤ ਸਾਧ ਭਏ ਸਾਥੀ ॥੩॥

ਕਰੁ ਗਹਿ ਲੀਨੇ ਸਰਬਸੁ ਦੀਨੇ
ਆਪਹਿ ਆਪੁ ਮਿਲਾਇਆ ॥

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ
ਸਤਿਗੁਰੁ ਪਾਇਆ ॥੪॥੧੫॥੭੯॥

ਸੋਰਠਿ ਮਹਲਾ ੫ ॥

ਗਰੀਬੀ ਗਦਾ ਹਮਾਰੀ ॥
ਖੰਨਾ ਸਗਲ ਰੇਨੁ ਛਾਰੀ ॥
ਇਸੁ ਆਗੈ ਕੋ ਨ ਟਿਕੈ ਵੇਕਾਰੀ ॥
ਗੁਰ ਪੂਰੇ ਏਹ ਗਲ ਸਾਰੀ ॥੧॥

ਹਰਿ ਹਰਿ ਨਾਮੁ ਸੰਤਨ ਕੀ ਓਟਾ ॥

ਜੋ ਸਿਮਰੈ ਤਿਸ ਕੀ ਗਤਿ ਹੋਵੈ
ਉਧਰਹਿ ਸਗਲੇ ਕੋਟਾ ॥੧॥ ਰਹਾਉ ॥

ਸੰਤ ਸੰਗਿ ਜਸੁ ਗਾਇਆ ॥

ਇਹੁ ਪੂਰਨ ਹਰਿ ਧਨੁ ਪਾਇਆ ॥

ਕਹੁ ਨਾਨਕ ਆਪੁ ਮਿਟਾਇਆ ॥

ਸਭੁ ਪਾਰਬ੍ਰਹਮੁ ਨਦਰੀ
ਆਇਆ ॥੨॥੧੬॥੮੦॥

The Lord's feet are forever peace-giving.

Whatever fruit one desires, he receives; his hopes shall not go in vain. ||1||Pause||

That Saint, unto whom the Lord of Life, the Great Giver, extends His Mercy - he alone sings the Glorious Praises of the Lord.

His soul is absorbed in loving devotional worship; his mind is pleasing to the Supreme Lord God. ||2||

Twenty-four hours a day, he chants the Praises of the Lord, and the bitter poison does not affect him.

My Creator Lord has united me with Himself, and the Holy Saints have become my companions. ||3||

Taking me by the hand, He has given me everything, and blended me with Himself.

Says Nanak, everything has been perfectly resolved; I have found the Perfect True Guru. ||4||15||79||

Sorat'h, Fifth Mahalaa:

Humility is my spiked club.

My dagger is to be the dust of all men's feet.

No evil-doer can withstand these weapons.

The Perfect Guru has given me this understanding. ||1||

The Name of the Lord, Har, Har, is the support and shelter of the Saints.

One who remembers the Lord in meditation, is emancipated; millions have been saved in this way. ||1||Pause||

In the Society of the Saints, I sing His Praises.

I have found this, the perfect wealth of the Lord.

Says Nanak, I have eradicated my self-conceit.

I see the Supreme Lord God everywhere. ||2||16||80||

ਸੋਰਠਿ ਮਹਲਾ ੫ ॥

ਗੁਰਿ ਪੂਰੈ ਪੂਰੀ ਕੀਨੀ ॥
ਬਖਸ ਅਪੁਨੀ ਕਰਿ ਦੀਨੀ ॥
ਨਿਤ ਅਨੰਦ ਸੁਖ ਪਾਇਆ ॥
ਥਾਵ ਸਗਲੇ ਸੁਖੀ ਵਸਾਇਆ ॥੧॥

ਹਰਿ ਕੀ ਭਗਤਿ ਫਲ ਦਾਤੀ ॥
ਗੁਰਿ ਪੂਰੈ ਕਿਰਪਾ ਕਰਿ ਦੀਨੀ
ਵਿਰਲੈ ਕਿਨ ਹੀ ਜਾਤੀ ॥ ਰਹਾਉ ॥
ਗੁਰਬਾਣੀ ਗਾਵਹ ਭਾਈ ॥
ਓਹ ਸਫਲ ਸਦਾ ਸੁਖਦਾਈ ॥
ਨਾਨਕ ਨਾਮੁ ਧਿਆਇਆ ॥
ਪੂਰਬਿ ਲਿਖਿਆ
ਪਾਇਆ ॥੨॥੧੭॥੮੧॥

Sorat'h, Fifth Mahalaa:

The Perfect Guru has done it perfectly.
He blessed me with forgiveness.
I have found lasting peace and bliss.
Everywhere, the people dwell in peace. ||1||
Devotional worship to the Lord is what gives rewards.
The Perfect Guru, by His Grace, gave it to me; how rare
are those who know this. ||Pause||
Sing the Word of the Guru's Bani, O Siblings of Destiny.
That is always rewarding and peace-giving.
Nanak has meditated on the Naam, the Name of the Lord.
He has realized his pre-ordained destiny. ||2||17||81||

ਸੋਰਠਿ ਮਹਲਾ ੫ ॥

੬੨੯

ਗੁਰੁ ਪੂਰਾ ਆਰਾਧੇ ॥
ਕਾਰਜ ਸਗਲੇ ਸਾਧੇ ॥
ਸਗਲ ਮਨੋਰਥ ਪੂਰੇ ॥
ਬਾਜੇ ਅਨਹਦ ਤੂਰੇ ॥੧॥

ਸੰਤਹੁ ਰਾਮੁ ਜਪਤ ਸੁਖੁ ਪਾਇਆ ॥
ਸੰਤ ਅਸਥਾਨਿ ਬਸੇ ਸੁਖ ਸਹਜੇ
ਸਗਲੇ ਦੁਖ ਮਿਟਾਇਆ ॥੧॥
ਰਹਾਉ ॥
ਗੁਰ ਪੂਰੇ ਕੀ ਬਾਣੀ ॥
ਪਾਰਬ੍ਰਹਮ ਮਨਿ ਭਾਣੀ ॥
ਨਾਨਕ ਦਾਸਿ ਵਖਾਣੀ ॥
ਨਿਰਮਲ ਅਕਥ ਕਹਾਣੀ
॥੨॥੧੮॥੮੨॥

Sorat'h, Fifth Mahalaa:

629

I worship and adore the Perfect Guru.
All my affairs have been resolved.
All desires have been fulfilled.
The unstruck melody of the sound current resounds. ||1||
O Saints, meditating on the Lord, we obtain peace.
In the home of the Saints, celestial peace is pervading; all
pain and suffering is dispelled. ||1||Pause||
The Word of the Perfect Guru's Bani
is pleasing to the Mind of the Supreme Lord God.
Slave Nanak speaks
the Unspoken, immaculate sermon of the Lord. ||2||18||82||

ਸੋਰਠਿ ਮਹਲਾ ੫ ॥
 ਭੂਖੇ ਖਾਵਤ ਲਾਜ ਨ ਆਵੈ ॥
 ਤਿਉ ਹਰਿ ਜਨੁ ਹਰਿ ਗੁਣ ਗਾਵੈ ॥੧॥

ਅਪਨੇ ਕਾਜ ਕਉ ਕਿਉ ਅਲਕਾਈਐ ॥
 ਜਿਤੁ ਸਿਮਰਨਿ ਦਰਗਹ ਮੁਖੁ ਊਜਲ
 ਸਦਾ ਸਦਾ ਸੁਖੁ ਪਾਈਐ ॥੧॥
 ਰਹਾਉ ॥

ਜਿਉ ਕਾਮੀ ਕਾਮਿ ਲੁਭਾਵੈ ॥
 ਤਿਉ ਹਰਿ ਦਾਸ ਹਰਿ ਜਸੁ ਭਾਵੈ ॥੨॥

ਜਿਉ ਮਾਤਾ ਬਾਲਿ ਲਪਟਾਵੈ ॥
 ਤਿਉ ਗਿਆਨੀ ਨਾਮੁ ਕਮਾਵੈ ॥੩॥

ਗੁਰ ਪੂਰੇ ਤੇ ਪਾਵੈ ॥
 ਜਨ ਨਾਨਕ ਨਾਮੁ
 ਧਿਆਵੈ ॥੪॥੧੯॥੮੩॥

ਸੋਰਠਿ ਮਹਲਾ ੫ ॥
 ਸੁਖ ਸਾਂਦਿ ਘਰਿ ਆਇਆ ॥
 ਨਿੰਦਕ ਕੈ ਮੁਖਿ ਛਾਇਆ ॥
 ਪੂਰੈ ਗੁਰਿ ਪਹਿਰਾਇਆ ॥
 ਬਿਨਸੇ ਦੁਖ ਸਬਾਇਆ ॥੧॥

ਸੰਤਹੁ ਸਾਚੇ ਕੀ ਵਡਿਆਈ ॥
 ਜਿਨਿ ਅਚਰਜ ਸੇਭ ਬਣਾਈ ॥੧॥
 ਰਹਾਉ ॥

ਬੋਲੇ ਸਾਹਿਬ ਕੈ ਭਾਣੈ ॥
 ਦਾਸੁ ਬਾਣੀ ਬ੍ਰਹਮੁ ਵਖਾਣੈ ॥
 ਨਾਨਕ ਪ੍ਰਭ ਸੁਖਦਾਈ ॥
 ਜਿਨਿ ਪੂਰੀ ਬਣਤ
 ਬਣਾਈ ॥੨॥੨੦॥੮੪॥

Sorat'h, Fifth Mahalaa:

The hungry man is not ashamed to eat.
 Just so, the humble servant of the Lord sings the Glorious
 Praises of the Lord. ||1||

Why are you so lazy in your own affairs?
 Remembering Him in meditation, your face shall be
 radiant in the Court of the Lord; you shall find peace,
 forever and ever. ||1||Pause||

Just as the lustful man is enticed by lust,
 so is the Lord's slave pleased with the Lord's Praise. ||2||

Just as the mother holds her baby close,
 so does the spiritual person cherish the Naam, the Name of
 the Lord. ||3||

This is obtained from the Perfect Guru.
 Servant Nanak meditates on the Naam, the Name of the
 Lord. ||4||19||83||

Sorat'h, Fifth Mahalaa:

Safe and sound, I have returned home.
 The slanderer's face is blackened with ashes.
 The Perfect Guru has dressed in robes of honor.
 All my pains and sufferings are over. ||1||

O Saints, this is the glorious greatness of the True Lord.
 He has created such wonder and glory! ||1||Pause||

I speak according to the Will of my Lord and Master.
 God's slave chants the Word of His Bani.
 O Nanak, God is the Giver of peace.
 He has created the perfect creation. ||2||20||84||

ਸੋਰਠਿ ਮਹਲਾ ੫ ॥
 ਪ੍ਰਭੁ ਅਪੁਨਾ ਰਿਦੈ ਧਿਆਏ ॥
 ਘਰਿ ਸਹੀ ਸਲਾਮਤਿ ਆਏ ॥
 ਸੰਤੋਖੁ ਭਇਆ ਸੰਸਾਰੇ ॥
 ਗੁਰਿ ਪੂਰੈ ਲੈ ਤਾਰੇ ॥੧॥

ਸੰਤਹੁ ਪ੍ਰਭੁ ਮੇਰਾ ਸਦਾ
 ਦਇਆਲਾ ॥
 ਅਪਨੇ ਭਗਤ ਕੀ ਗਣਤ ਨ
 ਗਣਈ ਰਾਖੈ ਬਾਲ ਗੁਪਾਲਾ ॥੧॥
 ਰਹਾਉ ॥
 ਹਰਿ ਨਾਮੁ ਰਿਦੈ ਉਰਿ ਧਾਰੇ ॥
 ਤਿਨਿ ਸਭੇ ਥੋਕ ਸਵਾਰੇ ॥
 ਗੁਰਿ ਪੂਰੈ ਤੁਸਿ ਦੀਆ ॥
 ਫਿਰਿ ਨਾਨਕ ਦੂਖੁ ਨ
 ਥੀਆ ॥੨॥੨੧॥੮੫॥

ਸੋਰਠਿ ਮਹਲਾ ੫ ॥
 ਹਰਿ ਮਨਿ ਤਨਿ ਵਸਿਆ ਸੋਈ ॥
 ਜੈ ਜੈ ਕਾਰੁ ਕਰੇ ਸਭੁ ਕੋਈ ॥
 ਗੁਰ ਪੂਰੇ ਕੀ ਵਡਿਆਈ ॥
 ਤਾ ਕੀ ਕੀਮਤਿ ਕਹੀ ਨ
 ਜਾਈ ॥੧॥

ਹਉ ਕੁਰਬਾਨੁ ਜਾਈ ਤੇਰੇ ਨਾਵੈ ॥
 ਜਿਸ ਨੋ ਬਖਸਿ ਲੈਹਿ ਮੇਰੇ
 ਪਿਆਰੇ ਸੇ ਜਸੁ ਤੇਰਾ ਗਾਵੈ ॥੧॥
 ਰਹਾਉ ॥
 ਤੂੰ ਭਾਰੋ ਸੁਆਮੀ ਮੇਰਾ ॥
 ਸੰਤਾਂ ਭਰਵਾਸਾ ਤੇਰਾ ॥
 ਨਾਨਕ ਪ੍ਰਭ ਸਰਣਾਈ ॥
 ਮੁਖਿ ਨਿੰਦਕ ਕੈ ਛਾਈ
 ॥੨॥੨੨॥੮੬॥

Sorat'h, Fifth Mahalaa:

Within my heart, I meditate on God.
 I have returned home safe and sound.
 The world has become contented.
 The Perfect Guru has saved me. ||1||
 O Saints, my God is forever merciful.
 The Lord of the world does not call His devotee to
 account; He protects His children. ||1||Pause||
 I have enshrined the Lord's Name within my heart.
 He has resolved all my affairs.
 The Perfect Guru was pleased, and blessed me,
 and now, Nanak shall never again suffer pain. ||2||21||85||

Sorat'h, Fifth Mahalaa:

The Lord abides in my mind and body.
 Everyone congratulates me on my victory.
 This is the glorious greatness of the Perfect Guru.
 His value cannot be described. ||1||
 I am a sacrifice to Your Name.
 He alone, whom You have forgiven, O my Beloved, sings
 Your Praises. ||1||Pause||
 You are my Great Lord and Master.
 You are the support of the Saints.
 Nanak has entered God's Sanctuary.
 The faces of the slanderers are blackened with ashes.
 ||2||22||86||

ਸੋਰਠਿ ਮਹਲਾ ੫ ॥
ਆਗੈ ਸੁਖੁ ਮੇਰੇ ਮੀਤਾ ॥
ਪਾਛੇ ਆਨਦੁ ਪ੍ਰਭਿ ਕੀਤਾ ॥
ਪਰਮੇਸੁਰਿ ਬਣਤ ਬਣਾਈ ॥
ਫਿਰਿ ਡੋਲਤ ਕਤਹੁ ਨਾਹੀ ॥੧॥

ਸਾਚੇ ਸਾਹਿਬ ਸਿਉ ਮਨੁ ਮਾਨਿਆ ॥
ਹਰਿ ਸਰਬ ਨਿਰੰਤਰਿ ਜਾਨਿਆ
॥੧॥ ਰਹਾਉ ॥

੬੩੦

ਸਭ ਜੀਅ ਤੇਰੇ ਦਇਆਲਾ ॥
ਅਪਨੇ ਭਗਤ ਕਰਹਿ ਪ੍ਰਤਿਪਾਲਾ ॥
ਅਚਰਜੁ ਤੇਰੀ ਵਡਿਆਈ ॥
ਨਿਤ ਨਾਨਕ ਨਾਮੁ
ਧਿਆਈ ॥੨॥੨੩॥੮੭॥

ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥
ਜਮਦੂਤੁ ਨ ਆਵੈ ਨੇਰੈ ॥
ਕੰਠਿ ਲਾਇ ਪ੍ਰਭ ਰਾਖੈ ॥
ਸਤਿਗੁਰ ਕੀ ਸਚੁ ਸਾਖੈ ॥੧॥

ਗੁਰਿ ਪੂਰੈ ਪੂਰੀ ਕੀਤੀ ॥
ਦੁਸਮਨ ਮਾਰਿ ਵਿਡਾਰੇ ਸਗਲੇ ਦਾਸ
ਕਉ ਸੁਮਤਿ ਦੀਤੀ ॥੧॥ ਰਹਾਉ ॥

ਪ੍ਰਭਿ ਸਗਲੇ ਥਾਨ ਵਸਾਏ ॥
ਸੁਖਿ ਸਾਂਦਿ ਫਿਰਿ ਆਏ ॥
ਨਾਨਕ ਪ੍ਰਭ ਸਰਣਾਏ ॥
ਜਿਨਿ ਸਗਲੇ ਰੋਗ ਮਿਟਾਏ
॥੨॥੨੪॥੮੮॥

Sorat'h, Fifth Mahalaa:

Peace in this world, O my friends,
and bliss in the world hereafter - God has given me this.
The Transcendent Lord has arranged these arrangements;
I shall never waver again. ||1||

My mind is pleased with the True Lord Master.
I know the Lord to be pervading all. ||1||Pause||

630

All beings are Yours, O Merciful Lord.
You cherish Your devotees.
Your glorious greatness is wonderful and marvellous.
Nanak ever meditates on the Naam, the Name of the
Lord. ||2||23||87||

Sorat'h, Fifth Mahalaa:

The Lord is always with me.
The Messenger of Death does not approach me.
God holds me close in His embrace, and protects me.
True are the Teachings of the True Guru. ||1||

The Perfect Guru has done it perfectly.
He has beaten and driven off my enemies, and given me,
His slave, the sublime understanding of the neutral mind.
||1||Pause||

God has blessed all places with prosperity.
I have returned again safe and sound.
Nanak has entered God's Sanctuary.
It has eradicated all disease. ||2||24||88||

ਸੋਰਠਿ ਮਹਲਾ ੫ ॥

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ
ਕੀ ਸਰਨੀ ਪਾਈਐ ॥

ਦਰਸਨੁ ਭੇਟਤ ਹੋਤ ਅਨੰਦਾ ਦੂਖੁ
ਗਇਆ ਹਰਿ ਗਾਈਐ ॥੧॥

ਹਰਿ ਰਸੁ ਪੀਵਹੁ ਭਾਈ ॥

ਨਾਮੁ ਜਪਹੁ ਨਾਮੋ ਆਰਾਧਹੁ ਗੁਰ
ਪੂਰੇ ਕੀ ਸਰਨਾਈ ॥ ਰਹਾਉ ॥

ਤਿਸਹਿ ਪਰਾਪਤਿ ਜਿਸੁ ਧੁਰਿ
ਲਿਖਿਆ ਸੋਈ ਪੂਰਨੁ ਭਾਈ ॥

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ
ਰਹਾ ਲਿਵ ਲਾਈ ॥੨॥੨੫॥੮੯॥

ਸੋਰਠਿ ਮਹਲਾ ੫ ॥

ਕਰਨ ਕਰਾਵਨ ਹਰਿ ਅੰਤਰਜਾਮੀ
ਜਨ ਅਪੁਨੇ ਕੀ ਰਾਖੈ ॥

ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ
ਗੁਰੂ ਰਸੁ ਚਾਖੈ ॥੧॥

ਪ੍ਰਭ ਜੀ ਤੇਰੀ ਓਟ ਗੁਸਾਈ ॥

ਤੂ ਸਮਰਥੁ ਸਰਨਿ ਕਾ ਦਾਤਾ ਆਠ
ਪਹਰ ਤੁਮ ਧਿਆਈ ॥ ਰਹਾਉ ॥

ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ
ਅੰਦੇਸਾ ਨਾਹੀ ॥

ਸਤਿਗੁਰ ਚਰਨ ਲਗੇ ਭਉ ਮਿਟਿਆ
ਹਰਿ ਗੁਨ ਗਾਏ ਮਨ ਮਾਹੀ ॥੨॥

ਸੂਖ ਸਹਜ ਆਨੰਦ ਘਨੇਰੇ ਸਤਿਗੁਰ
ਦੀਆ ਦਿਲਾਸਾ ॥

ਜਿਣਿ ਘਰਿ ਆਏ ਸੋਭਾ ਸੇਤੀ ਪੂਰਨ
ਹੋਈ ਆਸਾ ॥੩॥

Sorat'h, Fifth Mahalaa:

The True Guru is the Giver of all peace and comfort - seek His Sanctuary.

Beholding the Blessed Vision of His Darshan, bliss ensues, pain is dispelled, and one sings the Lord's Praises. ||1||

Drink in the sublime essence of the Lord, O Siblings of Destiny.

Chant the Naam, the Name of the Lord; worship the Naam in adoration, and enter the Sanctuary of the Perfect Guru. ||Pause||

Only one who has such pre-ordained destiny receives it; he alone becomes perfect, O Siblings of Destiny.

Nanak's prayer, O Dear God, is to remain lovingly absorbed in the Naam. ||2||25||89||

Sorat'h, Fifth Mahalaa:

The Lord is the Cause of Causes, the Inner-knower, the Searcher of hearts; He preserves the honor of His servant.

He is hailed and congratulated throughout the world, and he tastes the sublime essence of the Word of the Guru's Shabad. ||1||

Dear God, Lord of the world, You are my only support.

You are all-powerful, the Giver of Sanctuary; twenty-four hours a day, I meditate on You. ||Pause||

That humble being, who vibrates upon You, O God, is not afflicted by anxiety.

Attached to the Feet of the True Guru, his fear is dispelled, and within his mind, he sings the Glorious Praises of the Lord. ||2||

He abides in celestial peace and utter ecstasy; the True Guru has comforted him.

He has returned home victorious, with honor, and his hopes have been fulfilled. ||3||

ਪੂਰਾ ਗੁਰੂ ਪੂਰੀ ਮਤਿ ਜਾ ਕੀ ਪੂਰਨ
ਪ੍ਰਭ ਕੇ ਕਾਮਾ ॥

ਗੁਰ ਚਰਨੀ ਲਾਗਿ ਤਰਿਓ ਭਵ
ਸਾਗਰੁ ਜਪਿ ਨਾਨਕ ਹਰਿ ਹਰਿ
ਨਾਮਾ ॥੪॥੨੬॥੯੦॥

ਸੋਰਠਿ ਮਹਲਾ ੫ ॥

ਭਇਓ ਕਿਰਪਾਲੁ ਦੀਨ ਦੁਖ ਭੰਜਨੁ
ਆਪੇ ਸਭ ਬਿਧਿ ਥਾਟੀ ॥

ਖਿਨ ਮਹਿ ਰਾਖਿ ਲੀਓ ਜਨੁ ਅਪੁਨਾ
ਗੁਰ ਪੂਰੈ ਬੇੜੀ ਕਾਟੀ ॥੧॥

ਮੇਰੇ ਮਨ ਗੁਰ ਗੋਵਿੰਦੁ ਸਦ
ਧਿਆਈਐ ॥

ਸਗਲ ਕਲੇਸ ਮਿਟਹਿ ਇਸੁ ਤਨ
ਤੇ ਮਨ ਚਿੰਦਿਆ ਫਲੁ ਪਾਈਐ ॥
ਰਹਾਉ ॥

ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ
ਊਚਾ ਅਗਮ ਅਪਾਰਾ ॥

ਸਾਧਸੰਗਿ ਨਾਨਕ ਨਾਮੁ
ਧਿਆਇਆ ਮੁਖ ਊਜਲ ਭਏ
ਦਰਬਾਰਾ ॥੨॥੨੭॥੯੧॥

ਸੋਰਠਿ ਮਹਲਾ ੫ ॥

ਸਿਮਰਉ ਅਪੁਨਾ ਸਾਂਈ ॥
ਦਿਨਸੁ ਰੈਨਿ ਸਦ ਧਿਆਈ ॥

ਹਾਥ ਦੇਇ ਜਿਨਿ ਰਾਖੇ ॥
ਹਰਿ ਨਾਮ ਮਹਾ ਰਸ ਚਾਖੇ ॥੧॥

੬੩੧

ਅਪਨੇ ਗੁਰ ਊਪਰਿ ਕੁਰਬਾਨੁ ॥
ਭਏ ਕਿਰਪਾਲ ਪੂਰਨ ਪ੍ਰਭ ਦਾਤੇ
ਜੀਅ ਹੋਏ ਮਿਹਰਵਾਨ ॥ ਰਹਾਉ ॥

Perfect are the Teachings of the Perfect Guru; Perfect are
the actions of God.

Grasping hold of the Guru's feet, Nanak has crossed over
the terrifying world-ocean, chanting the Name of the Lord,
Har, Har. ||4||26||90||

Sorat'h, Fifth Mahalaa:

Becoming merciful, the Destroyer of the pains of the poor
has Himself devised all devices.

In an instant, He has saved His humble servant; the Perfect
Guru has cut away his bonds. ||1||

O my mind, meditate forever on the Guru, the Lord of the
Universe.

All illness shall depart from this body, and you shall obtain
the fruits of your mind's desires. ||Pause||

God created all beings and creatures; He is lofty,
inaccessible and infinite.

In the Saadh Sangat, the Company of the Holy, Nanak
meditates on the Naam, the Name of the Lord; his face is
radiant in the Court of the Lord. ||2||27||91||

Sorat'h, Fifth Mahalaa:

I meditate in remembrance on my Lord.

Day and night, I ever meditate on Him.

He gave me His hand, and protected me.

I drink in the most sublime essence of the Lord's Name. ||1||

631

I am a sacrifice to my Guru.

God, the Great Giver, the Perfect One, has become
merciful to me, and now, all are kind to me. ||Pause||

ਨਾਨਕ ਜਨ ਸਰਨਾਈ ॥
ਜਿਨਿ ਪੂਰਨ ਪੈਜ ਰਖਾਈ ॥
ਸਗਲੇ ਦੂਖ ਮਿਟਾਈ ॥
ਸੁਖੁ ਭੁੰਚਹੁ ਮੇਰੇ
ਭਾਈ ॥੨॥੨੮॥੯੨॥

Servant Nanak has entered His Sanctuary.
He has perfectly preserved his honor.
All suffering has been dispelled.
So enjoy peace, O my Siblings of Destiny! ||2||28||92||

ਸੋਰਠਿ ਮਹਲਾ ੫ ॥

Sorat'h, Fifth Mahalaa:

ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ
ਜੰਤ ਤੇਰੇ ਧਾਰੇ ॥

Hear my prayer, O my Lord and Master; all beings and creatures were created by You.

ਰਾਖੁ ਪੈਜ ਨਾਮ ਅਪੁਨੇ ਕੀ ਕਰਨ
ਕਰਾਵਨਹਾਰੇ ॥੧॥

You preserve the honor of Your Name, O Lord, Cause of causes. ||1||

ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥
ਬੁਰੇ ਭਲੇ ਹਮ ਥਾਰੇ ॥ ਰਹਾਉ ॥

O Dear God, Beloved, please, make me Your own.

ਸੁਣੀ ਪੁਕਾਰ ਸਮਰਥ ਸੁਆਮੀ
ਬੰਧਨ ਕਾਟਿ ਸਵਾਰੇ ॥

Whether good or bad, I am Yours. ||Pause||

ਪਹਿਰਿ ਸਿਰਪਾਉ ਸੇਵਕ
ਜਨ ਮੇਲੇ ਨਾਨਕ ਪ੍ਰਗਟ
ਪਹਾਰੇ ॥੨॥੨੯॥੯੩॥

The Almighty Lord and Master heard my prayer; cutting away my bonds, He has adorned me.

He dressed me in robes of honor, and blended His servant with Himself; Nanak is revealed in glory throughout the world. ||2||29||93||

ਸੋਰਠਿ ਮਹਲਾ ੫ ॥

Sorat'h, Fifth Mahalaa:

ਜੀਅ ਜੰਤ ਸਭਿ ਵਸਿ ਕਰਿ ਦੀਨੇ
ਸੇਵਕ ਸਭਿ ਦਰਬਾਰੇ ॥

All beings and creatures are subservient to all those who serve in the Lord's Court.

ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵ
ਨਿਧਿ ਪਾਰਿ ਉਤਾਰੇ ॥੧॥

Their God made them His own, and carried them across the terrifying world-ocean. ||1||

ਸੰਤਨ ਕੇ ਕਾਰਜ ਸਗਲ ਸਵਾਰੇ ॥

He resolves all the affairs of His Saints.

ਦੀਨ ਦਇਆਲ ਕ੍ਰਿਪਾਲ ਕ੍ਰਿਪਾ ਨਿਧਿ
ਪੂਰਨ ਖਸਮ ਹਮਾਰੇ ॥ ਰਹਾਉ ॥

He is merciful to the meek, kind and compassionate, the ocean of kindness, my Perfect Lord and Master. ||Pause||

ਆਉ ਬੈਠੁ ਆਦਰੁ ਸਭ ਥਾਈ ਉਨ
ਨ ਕਤਹੂੰ ਬਾਤਾ ॥

I am asked to come and be seated, everywhere I go, and I lack nothing.

ਭਗਤਿ ਸਿਰਪਾਉ ਦੀਓ ਜਨ
ਅਪੁਨੇ ਪ੍ਰਤਾਪੁ ਨਾਨਕ ਪ੍ਰਭ
ਜਾਤਾ ॥੨॥੩੦॥੯੪॥

The Lord blesses His humble devotee with robes of honor; O Nanak, the Glory of God is manifest. ||2||30||94||

ਸੋਰਠਿ ਮਹਲਾ ੯
ੴ ਸਤਿਗੁਰ ਪ੍ਰਸਾਦਿ ॥

ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ
ਰਸਨਾ ਗੀਤਿ ॥੧॥ ਰਹਾਉ ॥

ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ
ਪਤਿਤ ਪੁਨੀਤ ॥

ਕਾਲੁ ਬਿਆਲੁ ਜਿਉ ਪਰਿਓ ਡੋਲੈ
ਮੁਖੁ ਪਸਾਰੇ ਮੀਤ ॥੧॥

ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ
ਸਮਝਿ ਰਾਖਉ ਚੀਤਿ ॥

ਕਹੈ ਨਾਨਕੁ ਰਾਮੁ ਭਜਿ ਲੈ ਜਾਤੁ
ਅਉਸਰੁ ਬੀਤ ॥੨॥੧॥

ਸੋਰਠਿ ਮਹਲਾ ੯ ॥

ਮਨ ਕੀ ਮਨ ਹੀ ਮਾਹਿ ਰਹੀ ॥
ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ
ਕਾਲਿ ਗਹੀ ॥੧॥ ਰਹਾਉ ॥

ਦਾਰਾ ਮੀਤ ਪੂਤ ਰਥ ਸੰਪਤਿ ਧਨ
ਪੂਰਨ ਸਭ ਮਹੀ ॥

ਅਵਰ ਸਗਲ ਮਿਥਿਆ ਏ ਜਾਨਉ
ਭਜਨੁ ਰਾਮੁ ਕੇ ਸਹੀ ॥੧॥

ਫਿਰਤ ਫਿਰਤ ਬਹੁਤੇ ਜੁਗ ਹਾਰਿਓ
ਮਾਨਸ ਦੇਹ ਲਹੀ ॥

ਨਾਨਕ ਕਹਤ ਮਿਲਨ ਕੀ ਬਰੀਆ
ਸਿਮਰਤ ਕਹਾ ਨਹੀ ॥੨॥੨॥

ਸੋਰਠਿ ਮਹਲਾ ੯ ॥

ਮਨ ਰੇ ਕਉਨੁ ਕੁਮਤਿ ਤੈ ਲੀਨੀ ॥

Sorat'h, Ninth Mahalaa:

One Universal Creator God.
By The Grace Of The True Guru:

O mind, love the Lord.

With your ears, hear the Glorious Praises of the Lord
of the Universe, and with your tongue, sing His song.
||1||Pause||

Join the Saadh Sangat, the Company of the Holy, and
meditate in remembrance on the Lord; even a sinner like
yourself will become pure.

Death is on the prowl, with its mouth wide open, friend. ||1||

Today or tomorrow, eventually it will seize you;
understand this in your consciousness.

Says Nanak, meditate, and vibrate upon the Lord; this
opportunity is slipping away! ||2||1||

Sorat'h, Ninth Mahalaa:

The mind remains in the mind.

He does not meditate on the Lord, nor does he perform
service at sacred shrines, and so death seizes him by the
hair. ||1||Pause||

Wife, friends, children, carriages, property, total wealth,
the entire world

- know that all of these things are false. The Lord's
meditation alone is true. ||1||

Wandering, wandering around for so many ages, he has
grown weary, and finally, he obtained this human body.

Says Nanak, this is the opportunity to meet the Lord; why
don't you remember Him in meditation? ||2||2||

Sorat'h, Ninth Mahalaa:

O mind, what evil-mindedness have you developed?

ਪਰ ਦਾਰਾ ਨਿੰਦਿਆ ਰਸ ਰਚਿਓ
ਰਾਮ ਭਗਤਿ ਨਹਿ ਕੀਨੀ ॥੧॥
ਰਹਾਉ ॥

ਮੁਕਤਿ ਪੰਥੁ ਜਾਨਿਓ ਤੈ ਨਾਹਨਿ
ਧਨ ਜੋਰਨ ਕਉ ਧਾਇਆ ॥

੬੩੨

ਅੰਤਿ ਸੰਗ ਕਾਹੂ ਨਹੀ ਦੀਨਾ
ਬਿਰਥਾ ਆਪੁ ਬੰਧਾਇਆ ॥੧॥

ਨਾ ਹਰਿ ਭਜਿਓ ਨ ਗੁਰ ਜਨੁ
ਸੇਵਿਓ ਨਹ ਉਪਜਿਓ ਕਛੁ
ਗਿਆਨਾ ॥

ਘਟ ਹੀ ਮਾਹਿ ਨਿਰੰਜਨੁ ਤੇਰੈ ਤੈ
ਖੋਜਤ ਉਦਿਆਨਾ ॥੨॥

ਬਹੁਤੁ ਜਨਮ ਭਰਮਤ ਤੈ ਹਾਰਿਓ
ਅਸਥਿਰ ਮਤਿ ਨਹੀ ਪਾਈ ॥

ਮਾਨਸ ਦੇਹ ਪਾਇ ਪਦ ਹਰਿ ਭਜੁ
ਨਾਨਕ ਬਾਤ ਬਤਾਈ ॥੩॥੩॥

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥
ਜਿਹ ਸਿਮਰਤ ਗਨਕਾ ਸੀ ਉਧਰੀ
ਤਾ ਕੋ ਜਸੁ ਉਰ ਧਾਰੋ ॥੧॥
ਰਹਾਉ ॥

ਅਟਲ ਭਇਓ ਧੂਅ ਜਾ ਕੈ
ਸਿਮਰਨਿ ਅਰੁ ਨਿਰਭੈ ਪਦੁ
ਪਾਇਆ ॥

ਦੁਖ ਹਰਤਾ ਇਹ ਬਿਧਿ ਕੋ ਸੁਆਮੀ
ਤੈ ਕਾਹੇ ਬਿਸਰਾਇਆ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ
ਗਜ ਗਰਾਹ ਤੇ ਛੂਟਾ ॥

You are engrossed in the pleasures of other men's wives,
and slander; you have not worshipped the Lord at all.

||1||Pause||

You do not know the way to liberation, but you run all
around chasing wealth.

632

In the end, nothing shall go along with you; you have
entrapped yourself in vain. ||1||

You have not meditated or vibrated upon the Lord; you
have not served the Guru, or His humble servants; spiritual
wisdom has not welled up within you.

The Immaculate Lord is within your heart, and yet you
search for Him in the wilderness. ||2||

You have wandered through many many births; you are
exhausted but have still not found a way out of this
endless cycle.

Now that you have obtained this human body, meditate on
the Lord's Feet; Nanak advises with this advice. ||3||3||

Sorat'h, Ninth Mahalaa:

O mind, contemplate the Sanctuary of God.

Meditating on Him in remembrance, Ganika the prostitute
was saved; enshrine His Praises within your heart.

||1||Pause||

Meditating on Him in remembrance, Dhroo became
immortal, and obtained the state of fearlessness.

The Lord and Master removes suffering in this way - why
have you forgotten Him? ||1||

As soon as the elephant took to the protective Sanctuary
of the Lord, the ocean of mercy, he escaped from the
crocodile.

ਮਹਮਾ ਨਾਮ ਕਹਾ ਲਉ ਬਰਨਉ
ਰਾਮ ਕਹਤ ਬੰਧਨ ਤਿਹ ਤੂਟਾ ॥੨॥

How much can I describe the Glorious Praises of the
Naam? Whoever chants the Lord's Name, his bonds are
broken. ||2||

ਅਜਾਮਲੁ ਪਾਪੀ ਜਗੁ ਜਾਨੇ ਨਿਮਖ
ਮਾਹਿ ਨਿਸਤਾਰਾ ॥

Ajaamal, known throughout the world as a sinner, was
redeemed in an instant.

ਨਾਨਕ ਕਹਤ ਚੇਤ ਚਿੰਤਾਮਨਿ ਤੈ
ਭੀ ਉਤਰਹਿ ਪਾਰਾ ॥੩॥੪॥

Says Nanak, remember the Chintaamani, the jewel which
fulfills all desires, and you too shall be carried across and
saved. ||3||4||

ਸੋਰਠਿ ਮਹਲਾ ੯ ॥

Sorat'h, Ninth Mahalaa:

ਪ੍ਰਾਨੀ ਕਉਨੁ ਉਪਾਉ ਕਰੈ ॥
ਜਾ ਤੇ ਭਗਤਿ ਰਾਮ ਕੀ ਪਾਵੈ ਜਮ
ਕੋ ਤ੍ਰਾਸੁ ਹਰੈ ॥੧॥ ਰਹਾਉ ॥

What efforts should the mortal make,
to attain devotional worship of the Lord, and eradicate the
fear of death? ||1||Pause||

ਕਉਨੁ ਕਰਮ ਬਿਦਿਆ ਕਹੁ ਕੈਸੀ
ਧਰਮੁ ਕਉਨੁ ਫੁਨਿ ਕਰਈ ॥

Which actions, what sort of knowledge, and what religion
- what Dharma should one practice?

ਕਉਨੁ ਨਾਮੁ ਗੁਰੁ ਜਾ ਕੈ ਸਿਮਰੈ ਭਵ
ਸਾਗਰ ਕਉ ਤਰਈ ॥੧॥

What Name of the Guru should one remember in
meditation, to cross over the terrifying world-ocean? ||1||

ਕਲ ਮੈ ਏਕੁ ਨਾਮੁ ਕਿਰਪਾ ਨਿਧਿ
ਜਾਹਿ ਜਪੈ ਗਤਿ ਪਾਵੈ ॥

In this Dark Age of Kali Yuga, the Name of the One Lord
is the treasure of mercy; chanting it, one obtains salvation.

ਅਉਰ ਧਰਮ ਤਾ ਕੈ ਸਮ ਨਾਹਨਿ
ਇਹ ਬਿਧਿ ਬੇਦੁ ਬਤਾਵੈ ॥੨॥

No other religion is comparable to this; so speak the
Vedas. ||2||

ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ
ਕਉ ਕਹਤ ਗੁਸਾਈ ॥

He is beyond pain and pleasure, forever unattached; He is
called the Lord of the world.

ਸੇ ਤੁਮ ਹੀ ਮਹਿ ਬਸੈ ਨਿਰੰਤਰਿ
ਨਾਨਕ ਦਰਪਨਿ ਨਿਆਈ ॥੩॥੫॥

He dwells deep within your inner self, O Nanak, like the
image in a mirror. ||3||5||

ਸੋਰਠਿ ਮਹਲਾ ੯ ॥

Sorat'h, Ninth Mahalaa:

ਮਾਈ ਮੈ ਕਿਹਿ ਬਿਧਿ ਲਖਉ
ਗੁਸਾਈ ॥

O mother, how can I see the Lord of the world?

ਮਹਾ ਮੋਹ ਅਗਿਆਨਿ ਤਿਮਰਿ ਮੇ
ਮਨੁ ਰਹਿਓ ਉਰਝਾਈ ॥੧॥
ਰਹਾਉ ॥

In the utter darkness of emotional attachment and spiritual
ignorance, my mind remains entangled. ||1||Pause||

ਸਗਲ ਜਨਮ ਭਰਮ ਹੀ ਭਰਮ
ਖੋਇਓ ਨਹ ਅਸਥਿਰੁ ਮਤਿ
ਪਾਈ ॥

Deluded by doubt, I have wasted my whole life; I have not
obtained a stable intellect.

ਬਿਖਿਆਸਕਤ ਰਹਿਓ ਨਿਸ
ਬਾਸੁਰ ਨਹ ਛੂਟੀ
ਅਧਮਾਈ ॥੧॥

I remain under the influence of corrupting sins, night and
day, and I have not renounced wickedness. ||1||

ਸਾਧਸੰਗੁ ਕਬਹੂ ਨਹੀ ਕੀਨਾ ਨਹ
ਕੀਰਤਿ ਪ੍ਰਭ ਗਾਈ ॥

I never joined the Saadh Sangat, the Company of the Holy,
and I did not sing the Kirtan of God's Praises.

ਜਨ ਨਾਨਕ ਮੈ ਨਾਹਿ ਕੋਊ
ਗੁਨੁ ਰਾਖਿ ਲੇਹੁ
ਸਰਨਾਈ ॥੨॥੬॥

O servant Nanak, I have no virtues at all; keep me in Your
Sanctuary, Lord. ||2||6||

ਸੋਰਠਿ ਮਹਲਾ ੯ ॥

Sorat'h, Ninth Mahalaa:

ਮਾਈ ਮਨੁ ਮੇਰੇ ਬਸਿ ਨਾਹਿ ॥
ਨਿਸ ਬਾਸੁਰ ਬਿਖਿਅਨ ਕਉ ਧਾਵਤੁ
ਕਿਹਿ ਬਿਧਿ ਰੋਕਉ ਤਾਹਿ ॥੧॥
ਰਹਾਉ ॥

O mother, my mind is out of control.
Night and day, it runs after sin and corruption. How can I
restrain it? ||1||Pause||

ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ
ਨਿਮਖ ਨ ਹੀਏ ਬਸਾਵੈ ॥

He listens to the teachings of the Vedas, the Puraanas and
the Simritees, but he does not enshrine them in his heart,
even for an instant.

ਪਰ ਧਨ ਪਰ ਦਾਰਾ ਸਿਉ ਰਚਿਓ
ਬਿਰਥਾ ਜਨਮੁ ਸਿਰਾਵੈ ॥੧॥

Engrossed in the wealth and women of others, his life
passes away uselessly. ||1||

ਮਦਿ ਮਾਇਆ ਕੈ ਭਇਓ ਬਾਵਰੋ
ਸੂਝਤ ਨਹ ਕਛੁ ਗਿਆਨਾ ॥

He has gone insane with the wine of Maya, and does not
understand even a bit of spiritual wisdom.

ਘਟ ਹੀ ਭੀਤਰਿ ਬਸਤ ਨਿਰੰਜਨੁ
ਤਾ ਕੋ ਮਰਮੁ ਨ ਜਾਨਾ ॥੨॥

Deep within his heart, the Immaculate Lord dwells, but he
does not know this secret. ||2||

੬੩੩

633

ਜਬ ਹੀ ਸਰਨਿ ਸਾਧ ਕੀ ਆਇਓ
ਦੁਰਮਤਿ ਸਗਲ ਬਿਨਾਸੀ ॥

When I came to the Sanctuary of the Holy Saints, all my
evil-mindedness was dispelled.

ਤਬ ਨਾਨਕ ਚੇਤਿਓ ਚਿੰਤਾਮਨਿ
ਕਾਟੀ ਜਮ ਕੀ ਫਾਸੀ ॥੩॥੭॥

Then, O Nanak, I remembered the Chintaamani, the jewel
which fulfills all desires, and the noose of Death was
snapped. ||3||7||

ਸੋਰਠਿ ਮਹਲਾ ੯ ॥

ਰੇ ਨਰ ਇਹ ਸਾਚੀ ਜੀਅ ਧਾਰਿ ॥
ਸਗਲ ਜਗਤੁ ਹੈ ਜੈਸੇ ਸੁਪਨਾ
ਬਿਨਸਤ ਲਗਤ ਨ ਬਾਰ ॥੧॥
ਰਹਾਉ ॥

ਬਾਰੂ ਭੀਤਿ ਬਨਾਈ ਰਚਿ ਪਚਿ
ਰਹਤ ਨਹੀ ਦਿਨ ਚਾਰਿ ॥
ਤੈਸੇ ਹੀ ਇਹ ਸੁਖ ਮਾਇਆ ਕੇ
ਉਰਝਿਓ ਕਹਾ ਗਵਾਰ ॥੧॥

ਅਜਹੂ ਸਮਝਿ ਕਛੁ ਬਿਗਰਿਓ
ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥
ਕਹੁ ਨਾਨਕ ਨਿਜ ਮਤੁ ਸਾਧਨ ਕਉ
ਭਾਖਿਓ ਤੋਹਿ ਪੁਕਾਰਿ ॥੨॥੮॥

ਸੋਰਠਿ ਮਹਲਾ ੯ ॥

ਇਹ ਜਗਿ ਮੀਤੁ ਨ ਦੇਖਿਓ ਕੋਈ ॥
ਸਗਲ ਜਗਤੁ ਅਪਨੈ ਸੁਖਿ ਲਾਗਿਓ
ਦੁਖ ਮੈ ਸੰਗਿ ਨ ਹੋਈ ॥੧॥
ਰਹਾਉ ॥

ਦਾਰਾ ਮੀਤ ਪੂਤ ਸਨਬੰਧੀ ਸਗਰੇ
ਧਨ ਸਿਉ ਲਾਗੇ ॥
ਜਬ ਹੀ ਨਿਰਧਨ ਦੇਖਿਓ ਨਰ ਕਉ
ਸੰਗੁ ਛਾਡਿ ਸਭ ਭਾਗੇ ॥੧॥

ਕਹਉਂ ਕਹਾ ਯਿਆ ਮਨ
ਬਉਰੇ ਕਉ ਇਨ ਸਿਉ ਨੇਹੁ
ਲਗਾਇਓ ॥

ਦੀਨਾ ਨਾਥ ਸਕਲ ਭੈ ਭੰਜਨ ਜਸੁ
ਤਾ ਕੇ ਬਿਸਰਾਇਓ ॥੨॥

ਸੁਆਨ ਪੂਛੁ ਜਿਉ ਭਇਓ ਨ ਸੂਧਉ
ਬਹੁਤੁ ਜਤਨੁ ਮੈ ਕੀਨਉ ॥

ਨਾਨਕ ਲਾਜ ਬਿਰਦ ਕੀ ਰਾਖਹੁ
ਨਾਮੁ ਤੁਹਾਰਉ ਲੀਨਉ ॥੩॥੯॥

Sorat'h, Ninth Mahalaa:

O man, grasp this Truth firmly in your soul.

The whole world is just like a dream; it will pass away in an instant. ||1||Pause||

Like a wall of sand, built up and plastered with great care, which does not last even a few days,

just so are the pleasures of Maya. Why are you entangled in them, you ignorant fool? ||1||

Understand this today - it is not yet too late! Chant and vibrate the Name of the Lord.

Says Nanak, this is the subtle wisdom of the Holy Saints, which I proclaim out loud to you. ||2||8||

Sorat'h, Ninth Mahalaa:

In this world, I have not found any true friend.

The whole world is attached to its own pleasures, and when trouble comes, no one is with you. ||1||Pause||

Wives, friends, children and relatives - all are attached to wealth.

When they see a poor man, they all forsake his company and run away. ||1||

So what should I say to this crazy mind, which is affectionately attached to them?

The Lord is the Master of the meek, the Destroyer of all fears, and I have forgotten to praise Him. ||2||

Like a dog's tail, which will never straighten out, the mind will not change, no matter how many things are tried.

Says Nanak, please, Lord, uphold the honor of Your innate nature; I chant Your Name. ||3||9||

ਸੋਰਠਿ ਮਹਲਾ ੯ ॥

ਮਨ ਰੇ ਗਹਿਓ ਨ ਗੁਰ ਉਪਦੇਸੁ ॥
ਕਹਾ ਭਇਓ ਜਉ ਮੂਡੁ ਮੁਡਾਇਓ
ਭਗਵਉ ਕੀਨੋ ਭੇਸੁ ॥੧॥ ਰਹਾਉ ॥
ਸਾਚ ਛਾਡਿ ਕੈ ਤੂਠਹ ਲਾਗਿਓ
ਜਨਮੁ ਅਕਾਰਥੁ ਖੋਇਓ ॥
ਕਰਿ ਪਰਪੰਚ ਉਦਰ ਨਿਜ ਪੋਖਿਓ
ਪਸੁ ਕੀ ਨਿਆਈ ਸੋਇਓ ॥੧॥

ਰਾਮ ਭਜਨ ਕੀ ਗਤਿ ਨਹੀ ਜਾਨੀ
ਮਾਇਆ ਹਾਥਿ ਬਿਕਾਨਾ ॥
ਉਰਝਿ ਰਹਿਓ ਬਿਖਿਅਨ ਸੰਗਿ
ਬਉਰਾ ਨਾਮੁ ਰਤਨੁ ਬਿਸਰਾਨਾ ॥੨॥

ਰਹਿਓ ਅਚੇਤੁ ਨ ਚੇਤਿਓ ਗੋਬਿੰਦ
ਬਿਰਥਾ ਅਉਧ ਸਿਰਾਨੀ ॥
ਕਹੁ ਨਾਨਕ ਹਰਿ ਬਿਰਦੁ ਪਛਾਨਉ
ਭੂਲੇ ਸਦਾ ਪਰਾਨੀ ॥੩॥੧੦॥

ਸੋਰਠਿ ਮਹਲਾ ੯ ॥

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥
ਸੁਖ ਸਨੇਹੁ ਅਰੁ ਭੈ ਨਹੀ ਜਾ ਕੈ
ਕੰਚਨ ਮਾਟੀ ਮਾਨੈ ॥੧॥ ਰਹਾਉ ॥
ਨਹ ਨਿੰਦਿਆ ਨਹ ਉਸਤਤਿ ਜਾ ਕੈ
ਲੋਭੁ ਮੋਹੁ ਅਭਿਮਾਨਾ ॥
ਹਰਖ ਸੋਗ ਤੇ ਰਹੈ ਨਿਆਰਉ ਨਾਹਿ
ਮਾਨ ਅਪਮਾਨਾ ॥੧॥

ਆਸਾ ਮਨਸਾ ਸਗਲ ਤਿਆਗੈ ਜਗ
ਤੇ ਰਹੈ ਨਿਰਾਸਾ ॥
ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ
ਤਿਹ ਘਟਿ ਬ੍ਰਹਮੁ ਨਿਵਾਸਾ ॥੨॥

ਗੁਰ ਕਿਰਪਾ ਜਿਹ ਨਰ ਕਉ ਕੀਨੀ
ਤਿਹ ਇਹ ਜੁਗਤਿ ਪਛਾਨੀ ॥

Sorat'h, Ninth Mahalaa:

O mind, you have not accepted the Guru's Teachings.
What is the use of shaving your head, and wearing saffron robes? ||1||Pause||
Abandoning Truth, you cling to falsehood; your life is uselessly wasting away.
Practicing hypocrisy, you fill your belly, and then sleep like an animal. ||1||

You do not know the Way of the Lord's meditation; you have sold yourself into Maya's hands.
The madman remains entangled in vice and corruption; he has forgotten the jewel of the Naam. ||2||

He remains thoughtless, not thinking of the Lord of the Universe; his life is uselessly passing away.
Says Nanak, O Lord, please, confirm your innate nature; this mortal is continually making mistakes. ||3||10||

Sorat'h, Ninth Mahalaa:

That man, who in the midst of pain, does not feel pain, who is not affected by pleasure, affection or fear, and who looks alike upon gold and dust;||1||Pause||
Who is not swayed by either slander or praise, nor affected by greed, attachment or pride;
who remains unaffected by joy and sorrow, honor and dishonor;||1||

who renounces all hopes and desires and remains desireless in the world;
who is not touched by sexual desire or anger - within his heart, God dwells. ||2||

That man, blessed by Guru's Grace, understands this way.

ਨਾਨਕ ਲੀਨ ਭਇਓ ਗੋਬਿੰਦ ਸਿਉ
ਜਿਉ ਪਾਨੀ ਸੰਗਿ ਪਾਨੀ ॥੩॥੧੧॥

੬੩੪

ਸੋਰਠਿ ਮਹਲਾ ੯ ॥

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ
ਕੋ ਕਾਹੂ ਕੋ ਨਾਹੀ ॥੧॥ ਰਹਾਉ ॥
ਸੁਖ ਮੈ ਆਨਿ ਬਹੁਤੁ ਮਿਲਿ ਬੈਠਤ
ਰਹਤ ਚਹੂ ਦਿਸਿ ਘੋਰੈ ॥
ਬਿਪਤਿ ਪਰੀ ਸਭ ਹੀ ਸੰਗੁ ਛਾਡਿਤ
ਕੋਊ ਨ ਆਵਤ ਨੇਰੈ ॥੧॥

ਘਰ ਕੀ ਨਾਰਿ ਬਹੁਤੁ ਹਿਤੁ ਜਾ
ਸਿਉ ਸਦਾ ਰਹਤ ਸੰਗ ਲਾਗੀ ॥
ਜਬ ਹੀ ਹੰਸ ਤਜੀ ਇਹ ਕਾਂਇਆ
ਪ੍ਰੇਤ ਪ੍ਰੇਤ ਕਰਿ ਭਾਗੀ ॥੨॥
ਇਹ ਬਿਧਿ ਕੋ ਬਿਉਹਾਰੁ ਬਨਿਓ ਹੈ
ਜਾ ਸਿਉ ਨੇਹੁ ਲਗਾਇਓ ॥
ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ
ਕਾਮਿ ਨ ਆਇਓ ॥੩॥੧੨॥੧੩੯॥

ਸੋਰਠਿ ਮਹਲਾ ੧ ਘਰੁ ੧
ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ
ਨ ਪੂਜਉ ਮੜੈ ਮਸਾਣਿ ਨ ਜਾਈ ॥
ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ
ਤ੍ਰਿਸਨਾ ਨਾਮਿ ਬੁਝਾਈ ॥
ਘਰ ਭੀਤਰਿ ਘਰੁ ਗੁਰੁ ਦਿਖਾਇਆ
ਸਹਜਿ ਰਤੇ ਮਨ ਭਾਈ ॥

O Nanak, he merges with the Lord of the Universe, like
water with water. ||3||11||

634

Sorat'h, Ninth Mahalaa:

O dear friend, know this in your mind.
The world is entangled in its own pleasures; no one is for
anyone else. ||1||Pause||
In good times, many come and sit together, surrounding
you on all four sides.
But when hard times come, they all leave, and no one
comes near you. ||1||
Your wife, whom you love so much, and who has
remained ever attached to you,
runs away crying, "Ghost! Ghost!", as soon as the swan-
soul leaves this body. ||2||
This is the way they act - those whom we love so much.
At the very last moment, O Nanak, no one is any use at all,
except the Dear Lord. ||3||12||139||

Sorat'h, First Mahalaa, First House,
Ashtapadees, Chau-Tukas:

One Universal Creator God.
By The Grace Of The True Guru:

I am not torn by duality, because I do not worship any
other than the Lord; I do not visit tombs or crematoriums.
I do not enter the houses of strangers, engrossed in desire.
The Naam, the Name of the Lord, has satisfied my desires.
Deep within my heart, the Guru has shown me the home
of my being, and my mind is imbued with peace and poise,
O Siblings of Destiny.

ਤੂ ਆਪੇ ਦਾਨਾ ਆਪੇ ਬੀਨਾ ਤੂ
ਦੇਵਹਿ ਮਤਿ ਸਾਈ ॥੧॥

You Yourself are all-knowing, and You Yourself are all-seeing; You alone bestow intelligence, O Lord. ||1||

ਮਨੁ ਬੈਰਾਗਿ ਰਤਉ ਬੈਰਾਗੀ ਸਬਦਿ
ਮਨੁ ਬੇਧਿਆ ਮੇਰੀ ਮਾਈ ॥

My mind is detached, imbued with detachment; the Word of the Shabad has pierced my mind, O my mother.

ਅੰਤਰਿ ਜੋਤਿ ਨਿਰੰਤਰਿ ਬਾਣੀ
ਸਾਚੇ ਸਾਹਿਬ ਸਿਉ ਲਿਵ ਲਾਈ ॥
ਰਹਾਉ ॥

God's Light shines continually within the nucleus of my deepest self; I am lovingly attached to the Bani, the Word of the True Lord Master. ||Pause||

ਅਸੰਖ ਬੈਰਾਗੀ ਕਹਹਿ ਬੈਰਾਗ ਸੋ
ਬੈਰਾਗੀ ਜਿ ਖਸਮੈ ਭਾਵੈ ॥

Countless detached renunciates talk of detachment and renunciation, but he alone is a true renunciate, who is pleasing to the Lord Master.

ਹਿਰਦੈ ਸਬਦਿ ਸਦਾ ਭੈ ਰਚਿਆ
ਗੁਰ ਕੀ ਕਾਰ ਕਮਾਵੈ ॥

The Word of the Shabad is ever in his heart; he is absorbed in the Fear of God, and he works to serve the Guru.

ਏਕੋ ਚੇਤੈ ਮਨੁਆ ਨ ਡੋਲੈ ਧਾਵਤੁ
ਵਰਜਿ ਰਹਾਵੈ ॥

He remembers the One Lord, his mind does not waver, and he restrains its wanderings.

ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ
ਕੇ ਗੁਣ ਗਾਵੈ ॥੨॥

He is intoxicated with celestial bliss, and is ever imbued with the Lord's Love; he sings the Glorious Praises of the True Lord. ||2||

ਮਨੁਆ ਪਉਣੁ ਬਿੰਦੁ ਸੁਖਵਾਸੀ
ਨਾਮਿ ਵਸੈ ਸੁਖ ਭਾਈ ॥

The mind is like the wind, but if it comes to rest in peace, even for an instant, then he shall abide in the peace of the Name, O Siblings of Destiny.

ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ
ਬੂਝੀ ਤੁਝਹਿ ਬੁਝਾਈ ॥

His tongue, eyes and ears are imbued with Truth; O Lord, You quench the fires of desire.

ਆਸ ਨਿਰਾਸ ਰਹੈ ਬੈਰਾਗੀ ਨਿਜ
ਘਰਿ ਤਾੜੀ ਲਾਈ ॥

In hope, the renunciate remains free of hopes; in the home of his own inner self, he is absorbed in the trance of deep meditation.

ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ
ਸਹਜਿ ਪੀਆਈ ॥੩॥

He remains content, satisfied with the charity of the Naam; he drinks in the Ambrosial Amrit with ease. ||3||

ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ
ਲਗੁ ਦੂਜੀ ਰਾਈ ॥

There is no renunciation in duality, as long as there is even a particle of duality.

ਸਭੁ ਜਗੁ ਤੇਰਾ ਤੂ ਏਕੋ ਦਾਤਾ
ਅਵਰੁ ਨ ਦੂਜਾ ਭਾਈ ॥

The whole world is Yours, Lord; You alone are the Giver. There is not any other, O Siblings of Destiny.

ਮਨਮੁਖਿ ਜੰਤ ਦੁਖਿ ਸਦਾ
ਨਿਵਾਸੀ ਗੁਰਮੁਖਿ ਦੇ
ਵਡਿਆਈ ॥

The self-willed manmukh dwells in misery forever, while the Lord bestows greatness upon the Gurmukh.

ਅਪਰ ਅਪਾਰ ਅਗੰਮ ਅਗੋਚਰ
ਕਹਣੈ ਕੀਮ ਨ ਪਾਈ ॥੪॥

God is infinite, endless, inaccessible and unfathomable;
His worth cannot be described. ||4||

ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ
ਭਵਣ ਪਤਿ ਨਾਮੰ ॥

The consciousness in deep Samaadhi, the Supreme Being,
the Lord of the three worlds - these are Your Names, Lord.

ਮਸਤਕਿ ਲੇਖੁ ਜੀਆ ਜਗਿ ਜੋਨੀ
ਸਿਰਿ ਸਿਰਿ ਲੇਖੁ ਸਹਾਮੰ ॥

The creatures born into this world have their destiny
inscribed upon their foreheads; they experience according
to their destinies.

ਕਰਮ ਸੁਕਰਮ ਕਰਾਏ ਆਪੇ ਆਪੇ
ਭਗਤਿ ਦ੍ਰਿੜਾਮੰ ॥

The Lord Himself causes them to do good and bad deeds;
He Himself makes them steadfast in devotional worship.

ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ
ਗਿਆਨੁ ਅਗਾਮੰ ॥੫॥

The filth of their mind and mouth is washed off when they
live in the Fear of God; the inaccessible Lord Himself
blesses them with spiritual wisdom. ||5||

੬੩੫

635

ਜਿਨ ਚਾਖਿਆ ਸੇਈ ਸਾਦੁ ਜਾਣਨਿ
ਜਿਉ ਗੁੰਗੇ ਮਿਠਿਆਈ ॥

Only those who taste it know its sweet taste, like the mute,
who eats the candy, and only smiles.

ਅਕਥੈ ਕਾ ਕਿਆ ਕਥੀਐ ਭਾਈ
ਚਾਲਉ ਸਦਾ ਰਜਾਈ ॥

How can I describe the indescribable, O Siblings of
Destiny? I shall follow His Will forever.

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ
ਨਿਗੁਰੇ ਮਤਿ ਨ ਕਾਈ ॥

If one meets with the Guru, the Generous Giver, then he
understands; those who have no Guru cannot understand this.

ਜਿਉ ਚਲਾਏ ਤਿਉ ਚਾਲਹ ਭਾਈ
ਹੋਰ ਕਿਆ ਕੇ ਕਰੇ ਚਤੁਰਾਈ ॥੬॥

As the Lord causes us to act, so do we act, O Siblings of
Destiny. What other clever tricks can anyone try? ||6||

ਇਕਿ ਭਰਮਿ ਭੁਲਾਏ ਇਕਿ ਭਗਤੀ
ਰਾਤੇ ਤੇਰਾ ਖੇਲੁ ਅਪਾਰਾ ॥

Some are deluded by doubt, while others are imbued with
devotional worship; Your play is infinite and endless.

ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ
ਤੂ ਹੁਕਮਿ ਚਲਾਵਣਹਾਰਾ ॥

As You engage them, they receive the fruits of their rewards;
You alone are the One who issues Your Commands.

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ
ਜੀਉ ਪਿੰਡੁ ਤੁਮਾਰਾ ॥

I would serve You, if anything were my own; my soul and
body are Yours.

ਸਤਿਗੁਰਿ ਮਿਲਿਐ ਕਿਰਪਾ ਕੀਨੀ
ਅੰਮ੍ਰਿਤੁ ਨਾਮੁ ਅਧਾਰਾ ॥੭॥

One who meets with the True Guru, by His Grace, takes
the Support of the Ambrosial Naam. ||7||

ਗਗਨੰਤਰਿ ਵਾਸਿਆ ਗੁਣ
ਪਰਗਾਸਿਆ ਗੁਣ ਮਹਿ ਗਿਆਨ
ਧਿਆਨੰ ॥

He dwells in the heavenly realms, and his virtues radiantly
shine forth; meditation and spiritual wisdom are found in
virtue.

ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ
ਤਤੁ ਵਖਾਨੰ ॥

The Naam is pleasing to his mind; he speaks it, and causes others to speak it as well. He speaks the essential essence of wisdom.

ਸਬਦੁ ਗੁਰ ਪੀਰਾ ਗਹਿਰ ਗੰਭੀਰਾ
ਬਿਨੁ ਸਬਦੈ ਜਗੁ ਬਉਰਾਨੰ ॥

The Word of the Shabad is his Guru and spiritual teacher, profound and unfathomable; without the Shabad, the world is insane.

ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ
ਨਾਨਕ ਮਨੁ ਮਾਨੰ ॥੮॥੧॥

He is a perfect renunciate, naturally at ease, O Nanak, whose mind is pleased with the True Lord. ||8||1||

ਸੋਰਠਿ ਮਹਲਾ ੧ ਤਿਤੁਕੀ ॥

Sorat'h, First Mahalaa, Ti-Tukas:

ਆਸਾ ਮਨਸਾ ਬੰਧਨੀ ਭਾਈ ਕਰਮ
ਧਰਮ ਬੰਧਕਾਰੀ ॥

Hope and desire are entrapments, O Siblings of Destiny. Religious rituals and ceremonies are traps.

ਪਾਪਿ ਪੁੰਨਿ ਜਗੁ ਜਾਇਆ ਭਾਈ
ਬਿਨਸੈ ਨਾਮੁ ਵਿਸਾਰੀ ॥

Because of good and bad deeds, one is born into the world, O Siblings of Destiny; forgetting the Naam, the Name of the Lord, he is ruined.

ਇਹ ਮਾਇਆ ਜਗਿ ਮੋਹਣੀ ਭਾਈ
ਕਰਮ ਸਭੇ ਵੇਕਾਰੀ ॥੧॥

This Maya is the enticer of the world, O Siblings of Destiny; all such actions are corrupt. ||1||

ਸੁਣਿ ਪੰਡਿਤ ਕਰਮਾ ਕਾਰੀ ॥

Listen, O ritualistic Pandit:

ਜਿਤੁ ਕਰਮਿ ਸੁਖੁ ਉਪਜੈ ਭਾਈ ਸੁ
ਆਤਮ ਤਤੁ ਬੀਚਾਰੀ ॥ ਰਹਾਉ ॥

that religious ritual which produces happiness, O Siblings of Destiny, is contemplation of the essence of the soul.
||Pause||

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ
ਕਰਹੁ ਸੰਸਾਰੀ ॥

You may stand and recite the Shaastras and the Vedas, O Siblings of Destiny, but these are just worldly actions.

ਪਾਖੰਡਿ ਮੈਲੁ ਨ ਚੂਕਈ ਭਾਈ
ਅੰਤਰਿ ਮੈਲੁ ਵਿਕਾਰੀ ॥

Filth cannot be washed away by hypocrisy, O Siblings of Destiny; the filth of corruption and sin is within you.

ਇਨ ਬਿਧਿ ਡੁਬੀ ਮਾਕੁਰੀ ਭਾਈ
ਉਂਡੀ ਸਿਰ ਕੈ ਭਾਰੀ ॥੨॥

This is how the spider is destroyed, O Siblings of Destiny, by falling head-long in its own web. ||2||

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ
ਭਾਇ ਖੁਆਈ ॥

So many are destroyed by their own evil-mindedness, O Siblings of Destiny; in the love of duality, they are ruined.

ਬਿਨੁ ਸਤਿਗੁਰ ਨਾਮੁ ਨ ਪਾਈਐ
ਭਾਈ ਬਿਨੁ ਨਾਮੈ ਭਰਮੁ ਨ ਜਾਈ ॥

Without the True Guru, the Name is not obtained, O Siblings of Destiny; without the Name, doubt does not depart.

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ
ਆਵਣੁ ਜਾਣੁ ਰਹਾਈ ॥੩॥

If one serves the True Guru, then he obtains peace, O Siblings of Destiny; his comings and goings are ended. ||3||

ਸਾਚੁ ਸਹਜੁ ਗੁਰ ਤੇ ਉਪਜੈ ਭਾਈ
ਮਨੁ ਨਿਰਮਲੁ ਸਾਚਿ ਸਮਾਈ ॥

ਗੁਰੁ ਸੇਵੇ ਸੋ ਬੁਝੈ ਭਾਈ ਗੁਰ ਬਿਨੁ
ਮਗੁ ਨ ਪਾਈ ॥

ਜਿਸੁ ਅੰਤਰਿ ਲੋਭੁ ਕਿ ਕਰਮ
ਕਮਾਵੈ ਭਾਈ ਕੂੜੁ ਬੋਲਿ ਬਿਖੁ
ਖਾਈ ॥੪॥

ਪੰਡਿਤ ਦਹੀ ਵਿਲੋਈਐ ਭਾਈ
ਵਿਚਹੁ ਨਿਕਲੈ ਤਬੁ ॥

ਜਲੁ ਮਥੀਐ ਜਲੁ ਦੇਖੀਐ ਭਾਈ
ਇਹੁ ਜਗੁ ਏਹਾ ਵਬੁ ॥

ਗੁਰ ਬਿਨੁ ਭਰਮਿ ਵਿਗੂਚੀਐ ਭਾਈ
ਘਟਿ ਘਟਿ ਦੇਉ ਅਲਖੁ ॥੫॥

ਇਹੁ ਜਗੁ ਤਾਗੋ ਸੂਤ ਕੇ ਭਾਈ ਦਹ
ਦਿਸ ਬਾਧੇ ਮਾਇ ॥

ਬਿਨੁ ਗੁਰ ਗਾਠਿ ਨ ਛੂਟਈ ਭਾਈ
ਥਾਕੇ ਕਰਮ ਕਮਾਇ ॥

ਇਹੁ ਜਗੁ ਭਰਮਿ ਭੁਲਾਇਆ ਭਾਈ
ਕਹਣਾ ਕਿਛੁ ਨ ਜਾਇ ॥੬॥

ਗੁਰ ਮਿਲਿਐ ਭਉ ਮਨਿ ਵਸੈ ਭਾਈ
ਭੈ ਮਰਣਾ ਸਚੁ ਲੇਖੁ ॥

ਮਜਨੁ ਦਾਨੁ ਚੰਗਿਆਈਆ ਭਾਈ
ਦਰਗਹ ਨਾਮੁ ਵਿਸੇਖੁ ॥

੬੩੬

ਗੁਰੁ ਅੰਕਸੁ ਜਿਨਿ ਨਾਮੁ
ਦ੍ਰਿੜਾਇਆ ਭਾਈ ਮਨਿ ਵਸਿਆ
ਚੁਕਾ ਭੇਖੁ ॥੭॥

ਇਹੁ ਤਨੁ ਹਾਟੁ ਸਰਾਫ ਕੇ ਭਾਈ
ਵਖਰੁ ਨਾਮੁ ਅਪਾਰੁ ॥

True celestial peace comes from the Guru, O Siblings of
Destiny; the immaculate mind is absorbed into the True
Lord.

One who serves the Guru, understands, O Siblings of
Destiny; without the Guru, the way is not found.

What can anyone do, with greed within? O Siblings of
Destiny, by telling lies, they eat poison. ||4||

O Pandit, by churning cream, butter is produced.

By churning water, you shall only see water, O Siblings of
Destiny; this world is like that.

Without the Guru, he is ruined by doubt, O Siblings of
Destiny; the unseen Divine Lord is in each and every
heart. ||5||

This world is like a thread of cotton, O Siblings of Destiny,
which Maya has tied on all ten sides.

Without the Guru, the knots cannot be untied, O Siblings
of Destiny; I am so tired of religious rituals.

This world is deluded by doubt, O Siblings of Destiny; no
one can say anything about it. ||6||

Meeting with the Guru, the Fear of God comes to abide in
the mind; to die in the Fear of God is one's true destiny.

In the Court of the Lord, the Naam is far superior to
ritualistic cleansing baths, charity and good deeds, O
Siblings of Destiny.

636

One who implants the Naam within himself, through the
Guru's halter - O Siblings of Destiny, the Lord dwells in
his mind, and he is free of hypocrisy. ||7||

This body is the jeweller's shop, O Siblings of Destiny; the
incomparable Naam is the merchandise.

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ
ਗੁਰ ਸਬਦਿ ਕਰੇ ਵੀਚਾਰੁ ॥

ਧਨੁ ਵਾਪਾਰੀ ਨਾਨਕਾ ਭਾਈ ਮੇਲਿ
ਕਰੇ ਵਾਪਾਰੁ ॥੮॥੨॥

ਸੋਰਠਿ ਮਹਲਾ ੧ ॥

ਜਿਨੀ ਸਤਿਗੁਰੁ ਸੇਵਿਆ ਪਿਆਰੇ
ਤਿਨੁ ਕੇ ਸਾਥ ਤਰੇ ॥

ਤਿਨਾ ਠਾਕ ਨ ਪਾਈਐ ਪਿਆਰੇ
ਅੰਮ੍ਰਿਤ ਰਸਨ ਹਰੇ ॥

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ
ਨਦਰਿ ਕਰੇ ॥੧॥

ਭੀ ਤੂਹੈ ਸਾਲਾਹਣਾ ਪਿਆਰੇ ਭੀ
ਤੇਰੀ ਸਾਲਾਹ ॥

ਵਿਣੁ ਬੋਹਿਥ ਭੈ ਡੁਬੀਐ ਪਿਆਰੇ
ਕੰਧੀ ਪਾਇ ਕਹਾਹ ॥੧॥
ਰਹਾਉ ॥

ਸਾਲਾਹੀ ਸਾਲਾਹਣਾ ਪਿਆਰੇ ਦੂਜਾ
ਅਵਰੁ ਨ ਕੋਇ ॥

ਮੇਰੇ ਪ੍ਰਭ ਸਾਲਾਹਨਿ ਸੇ ਭਲੇ
ਪਿਆਰੇ ਸਬਦਿ ਰਤੇ ਰੰਗੁ ਹੋਇ ॥

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ
ਰਸੁ ਲੈ ਤਤੁ ਵਿਲੋਇ ॥੨॥

ਪਤਿ ਪਰਵਾਨਾ ਸਾਚ ਕਾ ਪਿਆਰੇ
ਨਾਮੁ ਸਚਾ ਨੀਸਾਣੁ ॥

ਆਇਆ ਲਿਖਿ ਲੈ ਜਾਵਣਾ
ਪਿਆਰੇ ਹੁਕਮੀ ਹੁਕਮੁ ਪਛਾਣੁ ॥

ਗੁਰ ਬਿਨੁ ਹੁਕਮੁ ਨ ਬੂਝੀਐ
ਪਿਆਰੇ ਸਾਚੇ ਸਾਚਾ ਤਾਣੁ ॥੩॥

ਹੁਕਮੈ ਅੰਦਰਿ ਨਿੰਮਿਆ ਪਿਆਰੇ
ਹੁਕਮੈ ਉਦਰ ਮਝਾਰਿ ॥

The merchant secures this merchandise, O Siblings of
Destiny, by contemplating the Word of the Guru's Shabad.

Blessed is the merchant, O Nanak, who meets the Guru,
and engages in this trade. ||8||2||

Sorat'h, First Mahalaa:

Those who serve the True Guru, O Beloved, their
companions are saved as well.

No one blocks their way, O Beloved, and the Lord's
Ambrosial Nectar is on their tongue.

Without the Fear of God, they are so heavy that they sink
and drown, O Beloved; but the Lord, casting His Glance of
Grace, carries them across. ||1||

I ever praise You, O Beloved, I ever sing Your Praises.

Without the boat, one is drowned in the sea of fear,
O Beloved; how can I reach the distant shore?
||1||Pause||

I praise the Praiseworthy Lord, O Beloved; there is no
other one to praise.

Those who praise my God are good, O Beloved; they are
imbued with the Word of the Shabad, and His Love.

If I join them, O Beloved, I can churn the essence and so
find joy. ||2||

The gateway to honor is Truth, O Beloved; it bears the
Insignia of the True Name of the Lord.

We come into the world, and we depart, with our
destiny written and pre-ordained, O Beloved; realize the
Command of the Commander.

Without the Guru, this Command is not understood,
O Beloved; True is the Power of the True Lord. ||3||

By His Command, we are conceived, O Beloved, and by
His Command, we grow in the womb.

ਹੁਕਮੈ ਅੰਦਰਿ ਜੰਮਿਆ ਪਿਆਰੇ
ਉਧਉ ਸਿਰ ਕੈ ਭਾਰਿ ॥

By His Command, we are born, O Beloved, head-first, and upside-down.

ਗੁਰਮੁਖਿ ਦਰਗਹ ਜਾਣੀਐ ਪਿਆਰੇ
ਚਲੈ ਕਾਰਜ ਸਾਰਿ ॥੪॥

The Gurmukh is honored in the Court of the Lord, O Beloved; he departs after resolving his affairs. ||4||

ਹੁਕਮੈ ਅੰਦਰਿ ਆਇਆ ਪਿਆਰੇ
ਹੁਕਮੇ ਜਾਦੋ ਜਾਇ ॥

By His Command, one comes into the world, O Beloved, and by His Will, he goes.

ਹੁਕਮੇ ਬੰਨ੍ਹ ਚਲਾਈਐ ਪਿਆਰੇ
ਮਨਮੁਖਿ ਲਹੈ ਸਜਾਇ ॥

By His Will, some are bound and gagged and driven away, O Beloved; the self-willed manmukhs suffer their punishment.

ਹੁਕਮੇ ਸਬਦਿ ਪਛਾਣੀਐ ਪਿਆਰੇ
ਦਰਗਹ ਪੈਧਾ ਜਾਇ ॥੫॥

By His Command, the Word of the Shabad, is realized, O Beloved, and one goes to the Court of the Lord robed in honor. ||5||

ਹੁਕਮੇ ਗਣਤ ਗਣਾਈਐ ਪਿਆਰੇ
ਹੁਕਮੇ ਹਉਮੈ ਦੋਇ ॥

By His Command, some accounts are accounted for, O Beloved; by His Command, some suffer in egotism and duality.

ਹੁਕਮੇ ਭਵੈ ਭਵਾਈਐ ਪਿਆਰੇ
ਅਵਗਣਿ ਮੁਠੀ ਰੋਇ ॥

By His Command, one wanders in reincarnation, O Beloved; deceived by sins and demerits, he cries out in his suffering.

ਹੁਕਮੁ ਸਿਵਾਪੈ ਸਾਹ ਕਾ ਪਿਆਰੇ
ਸਚੁ ਮਿਲੈ ਵਡਿਆਈ ਹੋਇ ॥੬॥

If he comes to realize the Command of the Lord's Will, O Beloved, then he is blessed with Truth and Honor. ||6||

ਆਖਣਿ ਅਉਖਾ ਆਖੀਐ ਪਿਆਰੇ
ਕਿਉ ਸੁਣੀਐ ਸਚੁ ਨਾਉ ॥

It is so difficult to speak it, O Beloved; how can we speak, and hear, the True Name?

ਜਿਨੀ ਸੇ ਸਾਲਾਹਿਆ ਪਿਆਰੇ ਹਉ
ਤਿਨੁ ਬਲਿਹਾਰੈ ਜਾਉ ॥

I am a sacrifice to those who praise the Lord, O Beloved.

ਨਾਉ ਮਿਲੈ ਸੰਤੋਖੀਆਂ ਪਿਆਰੇ
ਨਦਰੀ ਮੇਲਿ ਮਿਲਾਉ ॥੭॥

I have obtained the Name, and I am satisfied, O Beloved; by His Grace, I am united in His Union. ||7||

ਕਾਇਆ ਕਾਗਦੁ ਜੇ ਥੀਐ ਪਿਆਰੇ
ਮਨੁ ਮਸਵਾਣੀ ਧਾਰਿ ॥

If my body were to become the paper, O Beloved, and my mind the inkpot;

ਲਲਤਾ ਲੇਖਣਿ ਸਚ ਕੀ ਪਿਆਰੇ
ਹਰਿ ਗੁਣ ਲਿਖਹੁ ਵੀਚਾਰਿ ॥

and if my tongue became the pen, O Beloved, I would write, and contemplate, the Glorious Praises of the True Lord.

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ
ਲਿਖੈ ਉਰਿ ਧਾਰਿ ॥੮॥੩॥

Blessed is that scribe, O Nanak, who writes the True Name, and enshrines it within his heart. ||8||3||

ਸੋਰਠਿ ਮਹਲਾ ੧ ਪਹਿਲਾ
ਦੁਤੁਕੀ ॥

ਤੂ ਗੁਣਦਾਤੋਂ ਨਿਰਮਲੋ ਭਾਈ
ਨਿਰਮਲੁ ਨਾ ਮਨੁ ਹੋਇ ॥

ਹਮ ਅਪਰਾਧੀ ਨਿਰਗੁਣੇ ਭਾਈ ਤੁਝ
ਹੀ ਤੇ ਗੁਣੁ ਸੋਇ ॥੧॥

ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥
ਹਉ ਪਾਪੀ ਪਾਖੰਡੀਆ ਭਾਈ ਮਨਿ
ਤਨਿ ਨਾਮ ਵਿਸੇਖੁ ॥ ਰਹਾਉ ॥

੬੩੭

ਬਿਖੁ ਮਾਇਆ ਚਿਤੁ ਮੋਹਿਆ ਭਾਈ
ਚਤੁਰਾਈ ਪਤਿ ਖੋਇ ॥

ਚਿਤ ਮਹਿ ਠਾਕੁਰੁ ਸਚਿ ਵਸੈ ਭਾਈ
ਜੇ ਗੁਰ ਗਿਆਨੁ ਸਮੋਇ ॥੨॥

ਰੂੜੋ ਰੂੜੋ ਆਖੀਐ ਭਾਈ ਰੂੜੋ ਲਾਲ
ਚਲੂਲੁ ॥

ਜੇ ਮਨੁ ਹਰਿ ਸਿਉ ਬੈਰਾਗੀਐ ਭਾਈ
ਦਰਿ ਘਰਿ ਸਾਚੁ ਅਭੂਲੁ ॥੩॥

ਪਾਤਾਲੀ ਆਕਾਸਿ ਤੂ ਭਾਈ ਘਰਿ
ਘਰਿ ਤੂ ਗੁਣ ਗਿਆਨੁ ॥

ਗੁਰ ਮਿਲਿਐ ਸੁਖੁ ਪਾਇਆ ਭਾਈ
ਚੂਕਾ ਮਨਹੁ ਗੁਮਾਨੁ ॥੪॥

ਜਲਿ ਮਲਿ ਕਾਇਆ ਮਾਜੀਐ
ਭਾਈ ਭੀ ਮੈਲਾ ਤਨੁ ਹੋਇ ॥

ਗਿਆਨਿ ਮਹਾ ਰਸਿ ਨਾਈਐ ਭਾਈ
ਮਨੁ ਤਨੁ ਨਿਰਮਲੁ ਹੋਇ ॥੫॥

ਦੇਵੀ ਦੇਵਾ ਪੂਜੀਐ ਭਾਈ ਕਿਆ
ਮਾਗਉ ਕਿਆ ਦੇਹਿ ॥

Sorat'h, First Mahalaa,
Du-Tukas:

You are the Giver of virtue, O Immaculate Lord, but my
mind is not immaculate, O Siblings of Destiny.

I am a worthless sinner, O Siblings of Destiny; virtue is
obtained from You alone, Lord. ||1||

O my Beloved Creator Lord, You create, and You behold.

I am a hypocritical sinner, O Siblings of Destiny. Bless my
mind and body with Your Name, O Lord. ||Pause||

637

The poisonous Maya has enticed the consciousness,
O Siblings of Destiny; through clever tricks, one loses
his honor.

The True Lord and Master abides in the consciousness,
O Siblings of Destiny, if the Guru's spiritual wisdom
permeates it. ||2||

Beautiful, beautiful, the Lord is called, O Siblings of
Destiny; beautiful, like the deep crimson color of the poppy.

If man loves the Lord with detachment, O Siblings of
Destiny, he is judged to be true and infallible in the Lord's
court and home. ||3||

You are pervading the realms of the underworld and the
heavenly skies; Your wisdom and glories are in each and
every heart.

Meeting with the Guru, one finds peace, O Siblings of
Destiny, and pride is dispelled from the mind. ||4||

Scrubbing with water, the body can be cleaned, O Siblings
of Destiny, but the body becomes dirty again.

Bathing in the supreme essence of spiritual wisdom,
O Siblings of Destiny, the mind and body become pure. ||5||

Why worship gods and goddesses, O Siblings of Destiny?
What can we ask of them? What can they give us?

ਪਾਹਣੁ ਨੀਰਿ ਪਖਾਲੀਐ ਭਾਈ ਜਲ
ਮਹਿ ਬੁਝਹਿ ਤੇਹਿ ॥੬॥

The stone gods are washed with water, O Siblings of
Destiny, but they just sink in the water. ||6||

ਗੁਰ ਬਿਨੁ ਅਲਖੁ ਨ ਲਖੀਐ ਭਾਈ
ਜਗੁ ਬੁਝੈ ਪਤਿ ਖੋਇ ॥

Without the Guru, the unseen Lord cannot be seen,
O Siblings of Destiny; the world is drowning, having lost
its honor.

ਮੇਰੇ ਠਾਕੁਰ ਹਾਥਿ ਵਡਾਈਆ ਭਾਈ
ਜੈ ਭਾਵੈ ਤੈ ਦੇਇ ॥੭॥

Greatness is in the hands of my Lord and Master, O
Siblings of Destiny; as He is pleased, He gives. ||7||

ਬਈਅਰਿ ਬੋਲੈ ਮੀਠੁਲੀ ਭਾਈ ਸਾਚੁ
ਕਹੈ ਪਿਰ ਭਾਇ ॥

That soul-bride, who talks sweetly and speaks the Truth,
O Siblings of Destiny, becomes pleasing to her Husband
Lord.

ਬਿਰਹੈ ਬੇਧੀ ਸਚਿ ਵਸੀ ਭਾਈ
ਅਧਿਕ ਰਹੀ ਹਰਿ ਨਾਇ ॥੮॥

Pierced by His Love, she abides in Truth, O Siblings of
Destiny, deeply imbued with the Lord's Name. ||8||

ਸਭੁ ਕੋ ਆਖੈ ਆਪਣਾ ਭਾਈ ਗੁਰ
ਤੇ ਬੁਝੈ ਸੁਜਾਨੁ ॥

Everyone calls God his own, O Siblings of Destiny, but the
all-knowing Lord is known only through the Guru.

ਜੋ ਬੀਧੇ ਸੇ ਉਬਰੇ ਭਾਈ ਸਬਦੁ
ਸਚਾ ਨੀਸਾਨੁ ॥੯॥

Those who are pierced by His Love are saved, O Siblings
of Destiny; they bear the Insignia of the True Word of the
Shabad. ||9||

ਈਧਨੁ ਅਧਿਕ ਸਕੇਲੀਐ ਭਾਈ
ਪਾਵਕੁ ਰੰਚਕ ਪਾਇ ॥

A large pile of firewood, O Siblings of Destiny, will burn if
a small fire is applied.

ਖਿਨੁ ਪਲੁ ਨਾਮੁ ਰਿਦੈ ਵਸੈ ਭਾਈ
ਨਾਨਕ ਮਿਲਣੁ ਸੁਭਾਇ ॥੧੦॥੪॥

In the same way, if the Naam, the Name of the Lord, dwells
in the heart for a moment, even for an instant, O Siblings of
Destiny, then one meets the Lord with ease, O Nanak. ||10||4||

ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥

Sorat'h, Third Mahalaa, First House, Ti-Tukas:

One Universal Creator God.

By The Grace Of The True Guru:

ਭਗਤਾ ਦੀ ਸਦਾ ਤੂ ਰਖਦਾ ਹਰਿ
ਜੀਉ ਧੁਰਿ ਤੂ ਰਖਦਾ ਆਇਆ ॥

You always preserve the honor of Your devotees, O Dear
Lord; You have protected them from the very beginning
of time.

ਪ੍ਰਹਿਲਾਦ ਜਨ ਤੁਧੁ ਰਾਖਿ ਲਏ
ਹਰਿ ਜੀਉ ਹਰਣਾਖਸੁ ਮਾਰਿ
ਪਚਾਇਆ ॥

You protected Your servant Prahlaad, O Dear Lord, and
annihilated Harnaakhash.

ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ
ਮਨਮੁਖ ਭਰਮਿ ਭੁਲਾਇਆ ॥੧॥

The Gurmukhs place their faith in the Dear Lord, but the
self-willed manmukhs are deluded by doubt. ||1||

ਹਰਿ ਜੀ ਏਹ ਤੇਰੀ ਵਡਿਆਈ ॥
ਭਗਤਾ ਕੀ ਪੈਜ ਰਖੁ ਤੂ ਸੁਆਮੀ
ਭਗਤ ਤੇਰੀ ਸਰਣਾਈ ॥ ਰਹਾਉ ॥
ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ
ਨ ਨੇੜੈ ਜਾਈ ॥

ਕੇਵਲ ਰਾਮ ਨਾਮੁ ਮਨਿ ਵਸਿਆ
ਨਾਮੇ ਹੀ ਮੁਕਤਿ ਪਾਈ ॥

ਰਿਧਿ ਸਿਧਿ ਸਭ ਭਗਤਾ
ਚਰਣੀ ਲਾਗੀ ਗੁਰ ਕੈ ਸਹਜਿ
ਸੁਭਾਈ ॥੨॥

ਮਨਮੁਖਾ ਨੋ ਪਰਤੀਤਿ ਨ ਆਵੀ
ਅੰਤਰਿ ਲੋਭ ਸੁਆਉ ॥

ਗੁਰਮੁਖਿ ਹਿਰਦੈ ਸਬਦੁ ਨ ਭੇਦਿਓ
ਹਰਿ ਨਾਮਿ ਨ ਲਾਗਾ ਭਾਉ ॥

ਕੂੜ ਕਪਟ ਪਾਜੁ ਲਹਿ ਜਾਸੀ
ਮਨਮੁਖ ਫੀਕਾ ਅਲਾਉ ॥੩॥

ਭਗਤਾ ਵਿਚਿ ਆਪਿ ਵਰਤਦਾ ਪ੍ਰਭ
ਜੀ ਭਗਤੀ ਹੂ ਤੂ ਜਾਤਾ ॥

ਮਾਇਆ ਮੋਹ ਸਭ ਲੋਕ ਹੈ ਤੇਰੀ ਤੂ
ਏਕੋ ਪੁਰਖੁ ਬਿਧਾਤਾ ॥

੬੩੮

ਹਉਮੈ ਮਾਰਿ ਮਨਸਾ ਮਨਹਿ ਸਮਾਣੀ
ਗੁਰ ਕੈ ਸਬਦਿ ਪਛਾਤਾ ॥੪॥

ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ
ਜਿਨ ਹਰਿ ਕਾ ਨਾਮੁ ਪਿਆਰਾ ॥

ਗੁਰ ਪਰਸਾਦਿ ਸਦਾ ਮਨਿ ਵਸਿਆ
ਸਭਿ ਕਾਜ ਸਵਾਰਣਹਾਰਾ ॥

ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ
ਹਰਿ ਪ੍ਰਭੁ ਹੈ ਰਖਵਾਰਾ ॥੫॥

O Dear Lord, this is Your Glory.

You preserve the honor of Your devotees, O Lord Master;
Your devotees seek Your Sanctuary. ||Pause||

The Messenger of Death cannot touch Your devotees;
death cannot even approach them.

The Name of the Lord alone abides in their minds;
through the Naam, the Name of the Lord, they find
liberation.

Wealth and all the spiritual powers of the Siddhis fall at
the feet of the Lord's devotees; they obtain peace and
poise from the Guru. ||2||

The self-willed manmukhs have no faith; they are filled
with greed and self-interest.

They are not Gurmukh - they do not understand the Word
of the Shabad in their hearts; they do not love the Naam,
the Name of the Lord.

Their masks of falsehood and hypocrisy shall fall off; the
self-willed manmukhs speak with insipid words. ||3||

You are pervading through Your devotees, O Dear God;
through Your devotees, You are known.

All the people are enticed by Maya; they are Yours, Lord -
You alone are the Architect of Destiny.

638

Overcoming my egotism and quieting the desires within
my mind, I have come to realize the Word of the Guru's
Shabad. ||4||

God automatically does the work of those who love the
Name of the Lord.

By Guru's Grace, he ever dwells in their minds, and He
resolves all their affairs.

Whoever challenges them is destroyed; they have the Lord
God as their Savior. ||5||

ਬਿਨੁ ਸਤਿਗੁਰ ਸੇਵੇ ਕਿਨੈ ਨ
ਪਾਇਆ ਮਨਮੁਖਿ ਭਉਕਿ ਮੁਏ
ਬਿਲਲਾਈ ॥

ਆਵਹਿ ਜਾਵਹਿ ਠਉਰ ਨ ਪਾਵਹਿ
ਦੁਖ ਮਹਿ ਦੁਖਿ ਸਮਾਈ ॥

ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ
ਸਹਜੇ ਸਾਚਿ ਸਮਾਈ ॥੬॥

ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ
ਜੇ ਅਨੇਕ ਕਰਮ ਕਰੈ ਅਧਿਕਾਈ ॥
ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ
ਹਰਿ ਪਤਿ ਗਵਾਈ ॥

ਸਚਾ ਸਤਿਗੁਰੁ ਸਾਚੀ ਜਿਸੁ ਬਾਣੀ
ਭਜਿ ਛੂਟਹਿ ਗੁਰ ਸਰਣਾਈ ॥੭॥

ਜਿਨ ਹਰਿ ਮਨਿ ਵਸਿਆ ਸੇ ਦਰਿ
ਸਾਚੇ ਦਰਿ ਸਾਚੈ ਸਚਿਆਰਾ ॥

ਓਨਾ ਦੀ ਸੋਭਾ ਜੁਗਿ ਜੁਗਿ ਹੋਈ
ਕੋਇ ਨ ਮੇਟਣਹਾਰਾ ॥

ਨਾਨਕ ਤਿਨ ਕੈ ਸਦ ਬਲਿਹਾਰੈ ਜਿਨ
ਹਰਿ ਰਾਖਿਆ ਉਰਿ ਧਾਰਾ ॥੮॥੧॥

ਸੋਰਠਿ ਮਹਲਾ ੩ ਦੁਤਕੀ ॥

ਨਿਗੁਣਿਆ ਨੋ ਆਪੇ ਬਖਸਿ ਲਏ
ਭਾਈ ਸਤਿਗੁਰ ਕੀ ਸੇਵਾ ਲਾਇ ॥

ਸਤਿਗੁਰ ਕੀ ਸੇਵਾ ਉਤਮ ਹੈ ਭਾਈ
ਰਾਮ ਨਾਮਿ ਚਿਤੁ ਲਾਇ ॥੧॥

ਹਰਿ ਜੀਉ ਆਪੇ ਬਖਸਿ ਮਿਲਾਇ ॥

ਗੁਣਹੀਣ ਹਮ ਅਪਰਾਧੀ ਭਾਈ
ਪੂਰੈ ਸਤਿਗੁਰਿ ਲਏ ਰਲਾਇ ॥
ਰਹਾਉ ॥

ਕਉਣ ਕਉਣ ਅਪਰਾਧੀ ਬਖਸਿਅਨੁ
ਪਿਆਰੇ ਸਾਚੈ ਸਬਦਿ ਵੀਚਾਰਿ ॥

Without serving the True Guru, no one finds the Lord; the self-willed manmukhs die crying out in pain.

They come and go, and find no place of rest; in pain and suffering, they perish.

But one who becomes Gurmukh drinks in the Ambrosial Nectar, and is easily absorbed in the True Name. ||6||

Without serving the True Guru, one cannot escape reincarnation, even by performing numerous rituals.

Those who read the Vedas, and argue and debate without the Lord, lose their honor.

True is the True Guru, and True is the Word of His Bani; in the Guru's Sanctuary, one is saved. ||7||

Those whose minds are filled with the Lord are judged as true in the Court of the Lord; they are hailed as true in the True Court.

Their praises echo throughout the ages, and no one can erase them.

Nanak is forever a sacrifice to those who enshrine the Lord within their hearts. ||8||1||

Sorat'h, Third Mahalaa, Du-Tukas:

He Himself forgives the worthless, O Siblings of Destiny; He commits them to the service of the True Guru.

Service to the True Guru is sublime, O Siblings of Destiny; through it, one's consciousness is attached to the Lord's Name. ||1||

The Dear Lord forgives, and unites with Himself.

I am a sinner, totally without virtue, O Siblings of Destiny; the Perfect True Guru has blended me. ||Pause||

So many, so many sinners have been forgiven, O beloved one, by contemplating the True Word of the Shabad.

ਭਉਜਲੁ ਪਾਰਿ ਉਤਾਰਿਅਨੁ ਭਾਈ
ਸਤਿਗੁਰ ਬੇੜੈ ਚਾੜਿ ॥੨॥

They got on board the boat of the True Guru, who carried them across the terrifying world-ocean, O Siblings of Destiny. ||2||

ਮਨੁਰੈ ਤੇ ਕੰਚਨ ਭਏ ਭਾਈ ਗੁਰੁ
ਪਾਰਸੁ ਮੇਲਿ ਮਿਲਾਇ ॥

I have been transformed from rusty iron into gold, O Siblings of Destiny, united in Union with the Guru, the Philosopher's Stone.

ਆਪੁ ਛੋਡਿ ਨਾਉ ਮਨਿ ਵਸਿਆ
ਭਾਈ ਜੋਤੀ ਜੋਤਿ ਮਿਲਾਇ ॥੩॥

Eliminating my self-conceit, the Name has come to dwell within my mind, O Siblings of Destiny; my light has merged in the Light. ||3||

ਹਉ ਵਾਰੀ ਹਉ ਵਾਰਣੈ ਭਾਈ
ਸਤਿਗੁਰ ਕਉ ਸਦ ਬਲਿਹਾਰੈ ਜਾਉ ॥

I am a sacrifice, I am a sacrifice, O Siblings of Destiny, I am forever a sacrifice to my True Guru.

ਨਾਮੁ ਨਿਧਾਨੁ ਜਿਨਿ ਦਿਤਾ ਭਾਈ
ਗੁਰਮਤਿ ਸਹਜਿ ਸਮਾਉ ॥੪॥

He has given me the treasure of the Naam; O Siblings of Destiny, through the Guru's Teachings, I am absorbed in celestial bliss. ||4||

ਗੁਰ ਬਿਨੁ ਸਹਜੁ ਨ ਊਪਜੈ ਭਾਈ
ਪੂਛਹੁ ਗਿਆਨੀਆ ਜਾਇ ॥

Without the Guru, celestial peace is not produced, O Siblings of Destiny; go and ask the spiritual teachers about this.

ਸਤਿਗੁਰ ਕੀ ਸੇਵਾ ਸਦਾ ਕਰਿ
ਭਾਈ ਵਿਚਹੁ ਆਪੁ ਗਵਾਇ ॥੫॥

Serve the True Guru forever, O Siblings of Destiny, and eradicate self-conceit from within. ||5||

ਗੁਰਮਤੀ ਭਉ ਊਪਜੈ ਭਾਈ ਭਉ
ਕਰਣੀ ਸਚੁ ਸਾਰੁ ॥

Under Guru's Instruction, the Fear of God is produced, O Siblings of Destiny; true and excellent are the deeds done in the Fear of God.

ਪ੍ਰੇਮ ਪਦਾਰਥੁ ਪਾਈਐ ਭਾਈ ਸਚੁ
ਨਾਮੁ ਆਧਾਰੁ ॥੬॥

Then, one is blessed with the treasure of the Lord's Love, O Siblings of Destiny, and the Support of the True Name. ||6||

ਜੇ ਸਤਿਗੁਰੁ ਸੇਵਹਿ ਆਪਣਾ ਭਾਈ
ਤਿਨ ਕੈ ਹਉ ਲਾਗਉ ਪਾਇ ॥

I fall at the feet of those who serve their True Guru, O Siblings of Destiny.

ਜਨਮੁ ਸਵਾਰੀ ਆਪਣਾ ਭਾਈ ਕੁਲੁ
ਭੀ ਲਈ ਬਖਸਾਇ ॥੭॥

I have fulfilled my life, O Siblings of Destiny, and my family has been saved as well. ||7||

ਸਚੁ ਬਾਣੀ ਸਚੁ ਸਬਦੁ ਹੈ ਭਾਈ
ਗੁਰ ਕਿਰਪਾ ਤੇ ਹੋਇ ॥

The True Word of the Guru's Bani, and the True Word of the Shabad, O Siblings of Destiny, are obtained only by Guru's Grace.

ਨਾਨਕ ਨਾਮੁ ਹਰਿ ਮਨਿ ਵਸੈ
ਭਾਈ ਤਿਸੁ ਬਿਘਨੁ ਨ ਲਾਗੈ
ਕੋਇ ॥੮॥੨॥

O Nanak, with the Name of the Lord abiding in one's mind, no obstacles stand in one's way, O Siblings of Destiny. ||8||2||

੬੩੯

639

ਸੋਰਠਿ ਮਹਲਾ ੩ ॥

Sorat'h, Third Mahalaa:

ਹਰਿ ਜੀਉ ਸਬਦੇ ਜਾਪਦਾ ਭਾਈ
ਪੂਰੈ ਭਾਗਿ ਮਿਲਾਇ ॥

The Dear Lord is realized through the Word of His Shabad,
O Siblings of Destiny, which is found only by perfect destiny.

ਸਦਾ ਸੁਖੁ ਸੋਹਾਗਣੀ ਭਾਈ
ਅਨਦਿਨੁ ਰਤੀਆ ਰੰਗੁ ਲਾਇ ॥੧॥

The happy soul-brides are forever in peace, O Siblings
of Destiny; night and day, they are attuned to the Lord's
Love. ||1||

ਹਰਿ ਜੀ ਤੂ ਆਪੇ ਰੰਗੁ ਚੜਾਇ ॥
ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ
ਹਰਿ ਸੇਤੀ ਰੰਗੁ ਲਾਇ ॥ ਰਹਾਉ ॥

O Dear Lord, You Yourself color us in Your Love.
Sing, continually sing His Praises, imbued with His Love,
O Siblings of Destiny; be in love with the Lord. ||Pause||

ਗੁਰ ਕੀ ਕਾਰ ਕਮਾਵਣੀ ਭਾਈ
ਆਪੁ ਛੋਡਿ ਚਿਤੁ ਲਾਇ ॥

Work to serve the Guru, O Siblings of Destiny; abandon
self-conceit, and focus your consciousness.

ਸਦਾ ਸਹਜੁ ਫਿਰਿ ਦੁਖੁ ਨ ਲਗਈ
ਭਾਈ ਹਰਿ ਆਪਿ ਵਸੈ ਮਨਿ
ਆਇ ॥੨॥

You shall be in peace forever, and you shall not suffer in
pain any longer, O Siblings of Destiny; the Lord Himself
shall come and abide in your mind. ||2||

ਪਿਰ ਕਾ ਹੁਕਮੁ ਨ ਜਾਣਈ ਭਾਈ
ਸਾ ਕੁਲਖਣੀ ਕੁਨਾਰਿ ॥

She who does not know the Will of her Husband Lord,
O Siblings of Destiny, is an ill-mannered and bitter bride.

ਮਨਹਠਿ ਕਾਰ ਕਮਾਵਣੀ ਭਾਈ
ਵਿਣੁ ਨਾਵੈ ਕੂੜਿਆਰਿ ॥੩॥

She does things with a stubborn mind, O Siblings of
Destiny; without the Name, she is false. ||3||

ਸੇ ਗਾਵਹਿ ਜਿਨ ਮਸਤਕਿ ਭਾਗੁ ਹੈ
ਭਾਈ ਭਾਇ ਸਚੈ ਬੈਰਾਗੁ ॥

They alone sing the Lord's Praises, who have such pre-
ordained destiny written upon their foreheads, O Siblings
of Destiny; through the Love of the True Lord, they find
detachment.

ਅਨਦਿਨੁ ਰਾਤੇ ਗੁਣ ਰਵਹਿ ਭਾਈ
ਨਿਰਭਉ ਗੁਰ ਲਿਵ ਲਾਗੁ ॥੪॥

Night and day, they are imbued with His Love; they utter His
Glorious Praises, O Siblings of Destiny, and they lovingly
focus their consciousness on the Fearless Guru. ||4||

ਸਭਨਾ ਮਾਰਿ ਜੀਵਾਲਦਾ ਭਾਈ ਸੋ
ਸੇਵਹੁ ਦਿਨੁ ਰਾਤਿ ॥

He kills and revives all, O Siblings of Destiny; serve Him,
day and night.

ਸੋ ਕਿਉ ਮਨਹੁ ਵਿਸਾਰੀਐ ਭਾਈ
ਜਿਸ ਦੀ ਵਡੀ ਹੈ ਦਾਤਿ ॥੫॥

How can we forget Him from our minds, O Siblings of
Destiny? His gifts are glorious and great. ||5||

ਮਨਮੁਖਿ ਮੈਲੀ ਡੁੰਮਣੀ ਭਾਈ
ਦਰਗਹ ਨਾਹੀ ਥਾਉ ॥

The self-willed manmukh is filthy and double-minded,
O Siblings of Destiny; she finds no place of rest in the
Court of the Lord.

ਗੁਰਮੁਖਿ ਹੋਵੈ ਤ ਗੁਣ ਰਵੈ ਭਾਈ
ਮਿਲਿ ਪ੍ਰੀਤਮ ਸਾਚਿ ਸਮਾਉ ॥੬॥

But if she becomes Gurmukh, then she chants the Glorious Praises of the Lord, O Siblings of Destiny; she meets her True Beloved, and merges in Him. ||6||

ਏਤੁ ਜਨਮਿ ਹਰਿ ਨ ਚੇਤਿਓ ਭਾਈ
ਕਿਆ ਮੁਹੁ ਦੇਸੀ ਜਾਇ ॥

In this life, she has not focused her consciousness on the Lord, O Siblings of Destiny; how can she show her face when she leaves?

ਕਿਤੀ ਪਵੰਦੀ ਮੁਹਾਇਓਨੁ ਭਾਈ
ਬਿਖਿਆ ਨੋ ਲੋਭਾਇ ॥੭॥

In spite of the warning calls which were sounded, she has been plundered, O Siblings of Destiny; she yearned only for corruption. ||7||

ਨਾਮੁ ਸਮਾਲਹਿ ਸੁਖਿ ਵਸਹਿ ਭਾਈ
ਸਦਾ ਸੁਖੁ ਸਾਂਤਿ ਸਰੀਰ ॥

Those who dwell upon the Naam, O Siblings of Destiny, their bodies are ever peaceful and tranquil.

ਨਾਨਕ ਨਾਮੁ ਸਮਾਲਿ ਤੂ ਭਾਈ
ਅਪਰੰਪਰ ਗੁਣੀ ਗਹੀਰ ॥੮॥੩॥

O Nanak, dwell upon the Naam; the Lord is infinite, virtuous and unfathomable, O Siblings of Destiny. ||8||3||

ਸੋਰਠਿ ਮਹਲਾ ੫ ਘਰੁ ੧
ਅਸਟਪਦੀਆ

Sorat'h, Fifth Mahalaa, First House,
Ashtapadees:

ੴ ਸਤਿਗੁਰ ਪ੍ਰਸਾਦਿ ॥

One Universal Creator God.
By The Grace Of The True Guru:

ਸਭੁ ਜਗੁ ਜਿਨਹਿ ਉਪਾਇਆ ਭਾਈ
ਕਰਣ ਕਾਰਣ ਸਮਰਥੁ ॥

The One who created the whole world, O Siblings of Destiny, is the Almighty Lord, the Cause of causes.

ਜੀਉ ਪਿੰਡੁ ਜਿਨਿ ਸਾਜਿਆ ਭਾਈ
ਦੇ ਕਰਿ ਅਪਣੀ ਵਥੁ ॥

He fashioned the soul and the body, O Siblings of Destiny, by His own power.

ਕਿਨਿ ਕਹੀਐ ਕਿਉ ਦੇਖੀਐ ਭਾਈ
ਕਰਤਾ ਏਕੁ ਅਕਥੁ ॥

How can He be described? How can He be seen, O Siblings of Destiny? The Creator is One; He is indescribable.

ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ
ਤੇ ਜਾਪੈ ਤਬੁ ॥੧॥

Praise the Guru, the Lord of the Universe, O Siblings of Destiny; through Him, the essence is known. ||1||

ਮੇਰੇ ਮਨ ਜਪੀਐ ਹਰਿ ਭਗਵੰਤਾ ॥

O my mind, meditate on the Lord, the Lord God.

ਨਾਮ ਦਾਨੁ ਦੇਇ ਜਨ ਅਪਨੇ ਦੂਖ
ਦਰਦ ਕਾ ਹੰਤਾ ॥ ਰਹਾਉ ॥

He blesses His servant with the gift of the Naam; He is the Destroyer of pain and suffering. ||Pause||

ਜਾ ਕੈ ਘਰਿ ਸਭੁ ਕਿਛੁ ਹੈ ਭਾਈ
ਨਉ ਨਿਧਿ ਭਰੇ ਭੰਡਾਰ ॥

Everything is in His home, O Siblings of Destiny; His warehouse is overflowing with the nine treasures.

ਤਿਸ ਕੀ ਕੀਮਤਿ ਨਾ ਪਵੈ ਭਾਈ
ਊਚਾ ਅਗਮ ਅਪਾਰ ॥

His worth cannot be estimated, O Siblings of Destiny; He is lofty, inaccessible and infinite.

ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ
ਨਿਤ ਕਰਦਾ ਸਾਰ ॥

ਸਤਿਗੁਰ ਪੂਰਾ ਭੇਟੀਐ ਭਾਈ
ਸਬਦਿ ਮਿਲਾਵਣਹਾਰ ॥੨॥

ਸਚੇ ਚਰਣ ਸਰੇਵੀਅਹਿ ਭਾਈ ਕ੍ਰਮੁ
ਭਉ ਹੋਵੈ ਨਾਸੁ ॥

ਮਿਲਿ ਸੰਤ ਸਭਾ ਮਨੁ ਮਾਂਜੀਐ
ਭਾਈ ਹਰਿ ਕੈ ਨਾਮਿ ਨਿਵਾਸੁ ॥

ਮਿਟੈ ਅੰਧੇਰਾ ਅਗਿਆਨਤਾ ਭਾਈ
ਕਮਲ ਹੋਵੈ ਪਰਗਾਸੁ ॥

ਗੁਰ ਬਚਨੀ ਸੁਖ ਉਪਜੈ ਭਾਈ ਸਭਿ
ਫਲ ਸਤਿਗੁਰ ਪਾਸਿ ॥੩॥

੬੪੦

ਮੇਰਾ ਤੇਰਾ ਛੋਡੀਐ ਭਾਈ ਹੋਈਐ
ਸਭ ਕੀ ਧੂਰਿ ॥

ਘਟਿ ਘਟਿ ਬ੍ਰਹਮੁ ਪਸਾਰਿਆ ਭਾਈ
ਪੇਖੈ ਸੁਣੈ ਹਜੂਰਿ ॥

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ
ਭਾਈ ਤਿਤੁ ਦਿਨਿ ਮਰੀਐ ਝੂਰਿ ॥

ਕਰਨ ਕਰਾਵਨ ਸਮਰਥੇ ਭਾਈ
ਸਰਬ ਕਲਾ ਭਰਪੂਰਿ ॥੪॥

ਪ੍ਰੇਮ ਪਦਾਰਥੁ ਨਾਮੁ ਹੈ ਭਾਈ
ਮਾਇਆ ਮੋਹ ਬਿਨਾਸੁ ॥

ਤਿਸੁ ਭਾਵੈ ਤਾ ਮੇਲਿ ਲਏ ਭਾਈ
ਹਿਰਦੈ ਨਾਮ ਨਿਵਾਸੁ ॥

ਗੁਰਮੁਖਿ ਕਮਲੁ ਪ੍ਰਗਾਸੀਐ ਭਾਈ
ਰਿਦੈ ਹੋਵੈ ਪਰਗਾਸੁ ॥

ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ
ਮਉਲਿਆ ਧਰਤਿ ਅਕਾਸੁ ॥੫॥

He cherishes all beings and creatures, O Siblings of
Destiny; he continually takes care of them.

So meet with the Perfect True Guru, O Siblings of Destiny,
and merge in the Word of the Shabad. ||2||

Adoring the feet of the True Guru, O Siblings of Destiny,
doubt and fear are dispelled.

Joining the Society of the Saints, cleanse your mind,
O Siblings of Destiny, and dwell in the Name of the Lord.

The darkness of ignorance shall be dispelled, O Siblings of
Destiny, and the lotus of your heart shall blossom forth.

By the Guru's Word, peace wells up, O Siblings of
Destiny; all fruits are with the True Guru. ||3||

640

Give up your sense of mine and yours, O Siblings of
Destiny, and become the dust of the feet of all.

In each and every heart, God is contained, O Siblings of
Destiny; He sees, and hears, and is ever-present with us.

On that day when one forgets the Supreme Lord God,
O Siblings of Destiny, on that day, one ought to die crying
out in pain.

He is the all-powerful Cause of Causes, O Siblings of
Destiny; he is totally filled with all powers. ||4||

The Love of the Name is the greatest treasure, O Siblings
of Destiny; through it, emotional attachment to Maya is
dispelled.

If it is pleasing to His Will, then He unites us in His Union,
O Siblings of Destiny; the Naam, the Name of the Lord,
comes to abide in the mind.

The heart-lotus of the Gurmukh blossoms forth, O Siblings
of Destiny, and the heart is illumined.

The Glory of God has been revealed, O Siblings of
Destiny, and the earth and sky have blossomed forth. ||5||

ਗੁਰਿ ਪੂਰੈ ਸੰਤੋਖਿਆ ਭਾਈ
ਅਹਿਨਿਸਿ ਲਾਗਾ ਭਾਉ ॥

The Perfect Guru has blessed me with contentment,
O Siblings of Destiny; day and night, I remain attached to
the Lord's Love.

ਰਸਨਾ ਰਾਮੁ ਰਵੈ ਸਦਾ ਭਾਈ ਸਾਚਾ
ਸਾਦੁ ਸੁਆਉ ॥

My tongue continually chants the Lord's Name, O Siblings
of Destiny; this is the true taste, and the object of human life.

ਕਰਨੀ ਸੁਣਿ ਸੁਣਿ ਜੀਵਿਆ ਭਾਈ
ਨਿਹਚਲੁ ਪਾਇਆ ਥਾਉ ॥

Listening with my ears, I hear and so I live, O Siblings of
Destiny; I have obtained the unchanging, unmoving state.

ਜਿਸੁ ਪਰਤੀਤਿ ਨ ਆਵਈ ਭਾਈ
ਸੇ ਜੀਅੜਾ ਜਲਿ ਜਾਉ ॥੬॥

That soul, which does not place its faith in the Lord shall
burn, O Siblings of Destiny. ||6||

ਬਹੁ ਗੁਣ ਮੇਰੇ ਸਾਹਿਬੈ ਭਾਈ ਹਉ
ਤਿਸ ਕੈ ਬਲਿ ਜਾਉ ॥

My Lord and Master has so many virtues, O Siblings of
Destiny; I am a sacrifice to Him.

ਓਹੁ ਨਿਰਗੁਣੀਆਰੇ ਪਾਲਦਾ ਭਾਈ
ਦੇਇ ਨਿਥਾਵੇ ਥਾਉ ॥

He nurtures even the most worthless, O Siblings of
Destiny, and gives home to the homeless.

ਰਿਜਕੁ ਸੰਬਾਹੇ ਸਾਸਿ ਸਾਸਿ ਭਾਈ
ਗੂੜਾ ਜਾ ਕਾ ਨਾਉ ॥

He gives us nourishment with each and every breath,
O Siblings of Destiny; His Name is everlasting.

ਜਿਸੁ ਗੁਰੁ ਸਾਚਾ ਭੇਟੀਐ ਭਾਈ
ਪੂਰਾ ਤਿਸੁ ਕਰਮਾਉ ॥੭॥

One who meets with the True Guru, O Siblings of Destiny,
does so only by perfect destiny. ||7||

ਤਿਸੁ ਬਿਨੁ ਘੜੀ ਨ ਜੀਵੀਐ ਭਾਈ
ਸਰਬ ਕਲਾ ਭਰਪੂਰਿ ॥

Without Him, I cannot live, even for an instant, O Siblings
of Destiny; He is totally filled with all powers.

ਸਾਸਿ ਗਿਰਾਸਿ ਨ ਵਿਸਰੈ ਭਾਈ
ਪੇਖਉ ਸਦਾ ਹਜੂਰਿ ॥

With every breath and morsel of food, I will not forget
Him, O Siblings of Destiny; I behold Him ever-present.

ਸਾਧੂ ਸੰਗਿ ਮਿਲਾਇਆ ਭਾਈ
ਸਰਬ ਰਹਿਆ ਭਰਪੂਰਿ ॥

In the Saadh Sangat, the Company of the Holy, I meet
Him, O Siblings of Destiny; He is totally pervading and
permeating everywhere.

ਜਿਨਾ ਪ੍ਰੀਤਿ ਨ ਲਗੀਆ ਭਾਈ ਸੇ
ਨਿਤ ਨਿਤ ਮਰਦੇ ਝੂਰਿ ॥੮॥

Those who do not embrace love for the Lord, O Siblings
of Destiny, always die crying out in pain. ||8||

ਅੰਚਲਿ ਲਾਇ ਤਰਾਇਆ ਭਾਈ
ਭਉਜਲੁ ਦੁਖੁ ਸੰਸਾਰੁ ॥

Grasping hold of the hem of His robe, O Siblings of
Destiny, we are carried across the world-ocean of fear and
pain.

ਕਰਿ ਕਿਰਪਾ ਨਦਰਿ ਨਿਹਾਲਿਆ
ਭਾਈ ਕੀਤੇਨੁ ਅੰਗੁ ਅਪਾਰੁ ॥

By His Glance of Grace, He has blessed us, O Siblings of
Destiny; He shall be with us until the very end.

ਮਨੁ ਤਨੁ ਸੀਤਲੁ ਹੋਇਆ ਭਾਈ
ਭੋਜਨੁ ਨਾਮ ਅਧਾਰੁ ॥

My mind and body are soothed and calmed, O Siblings of
Destiny, nourished by the food of the Naam.

ਨਾਨਕ ਤਿਸੁ ਸਰਣਾਗਤੀ ਭਾਈ ਜਿ
ਕਿਲਬਿਖ ਕਾਟਣਹਾਰੁ ॥੯॥੧॥

Nanak has entered His Sanctuary, O Siblings of Destiny;
the Lord is the Destroyer of sins. ||9||1||

ਸੋਰਠਿ ਮਹਲਾ ੫ ॥

Sorat'h, Fifth Mahalaa:

ਮਾਤ ਗਰਭ ਦੁਖ ਸਾਗਰੋ ਪਿਆਰੇ
ਤਹ ਅਪਣਾ ਨਾਮੁ ਜਪਾਇਆ ॥

The womb of the mother is an ocean of pain, O Beloved;
even there, the Lord causes His Name to be chanted.

ਬਾਹਰਿ ਕਾਢਿ ਬਿਖੁ ਪਸਰੀਆ
ਪਿਆਰੇ ਮਾਇਆ ਮੋਹੁ ਵਧਾਇਆ ॥

When he emerges, he finds corruption pervading
everywhere, O Beloved, and he becomes increasingly
attached to Maya.

ਜਿਸ ਨੋ ਕੀਤੋ ਕਰਮੁ ਆਪਿ ਪਿਆਰੇ
ਤਿਸੁ ਪੂਰਾ ਗੁਰੂ ਮਿਲਾਇਆ ॥

One whom the Lord blesses with His kind favor, O Beloved,
meets the Perfect Guru.

ਸੋ ਆਰਾਧੇ ਸਾਸਿ ਸਾਸਿ ਪਿਆਰੇ
ਰਾਮ ਨਾਮ ਲਿਵ ਲਾਇਆ ॥੧॥

He worships the Lord in adoration with each and every
breath, O Beloved; he is lovingly attached to the Lord's
Name. ||1||

ਮਨਿ ਤਨਿ ਤੇਰੀ ਟੇਕ ਹੈ ਪਿਆਰੇ
ਮਨਿ ਤਨਿ ਤੇਰੀ ਟੇਕ ॥

You are the support of my mind and body, O Beloved; You
are the support of my mind and body.

ਤੁਧੁ ਬਿਨੁ ਅਵਰੁ ਨ ਕਰਨਹਾਰੁ
ਪਿਆਰੇ ਅੰਤਰਜਾਮੀ ਏਕ ॥ ਰਹਾਉ ॥

There is no other Creator except for You, O Beloved; You
alone are the Inner-knower, the Searcher of hearts. ||Pause||

ਕੋਟਿ ਜਨਮ ਭ੍ਰਮਿ ਆਇਆ ਪਿਆਰੇ
ਅਨਿਕ ਜੋਨਿ ਦੁਖੁ ਪਾਇ ॥

After wandering in doubt for millions of incarnations, he
comes into the world, O Beloved; for uncounted lifetimes,
he has suffered in pain.

ਸਾਚਾ ਸਾਹਿਬੁ ਵਿਸਰਿਆ ਪਿਆਰੇ
ਬਹੁਤੀ ਮਿਲੈ ਸਜਾਇ ॥

He has forgotten his True Lord and Master, O Beloved,
and so he suffers terrible punishment.

ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ
ਸੇ ਲਾਗੇ ਸਾਚੈ ਨਾਇ ॥

Those who meet with the Perfect True Guru, O Beloved,
are attached to the True Name.

੬੪੧

641

ਤਿਨਾ ਪਿਛੈ ਛੁਟੀਐ ਪਿਆਰੇ ਜੋ
ਸਾਚੀ ਸਰਣਾਇ ॥੨॥

We are saved by following those, O Beloved, who seek the
Sanctuary of the True Lord. ||2||

ਮਿਠਾ ਕਰਿ ਕੈ ਖਾਇਆ ਪਿਆਰੇ
ਤਿਨਿ ਤਨਿ ਕੀਤਾ ਰੋਗੁ ॥

He thinks that his food is so sweet, O Beloved, but it
makes his body ill.

ਕਉੜਾ ਹੋਇ ਪਤਿਸਟਿਆ ਪਿਆਰੇ
ਤਿਸ ਤੇ ਉਪਜਿਆ ਸੋਗੁ ॥

It turns out to be bitter, O Beloved, and it produces only
sadness.

ਭੋਗ ਭੁੰਚਾਇ ਭੁਲਾਇਅਨੁ ਪਿਆਰੇ
ਉਤਰੈ ਨਹੀ ਵਿਜੋਗੁ ॥

The Lord leads him astray in the enjoyment of pleasures,
O Beloved, and so his sense of separation does not depart.

ਜੇ ਗੁਰ ਮੇਲਿ ਉਧਾਰਿਆ ਪਿਆਰੇ
ਤਿਨ ਧੁਰੇ ਪਇਆ ਸੰਜੋਗੁ ॥੩॥

Those who meet the Guru are saved, O Beloved; this is
their pre-ordained destiny. ||3||

ਮਾਇਆ ਲਾਲਚਿ ਅਟਿਆ ਪਿਆਰੇ
ਚਿਤਿ ਨ ਆਵਹਿ ਮੂਲਿ ॥

He is filled with longing for Maya, O Beloved, and so the
Lord does not ever come into his mind.

ਜਿਨ ਤੁ ਵਿਸਰਹਿ ਪਾਰਬ੍ਰਹਮ
ਸੁਆਮੀ ਸੇ ਤਨ ਹੋਏ ਧੂੜਿ ॥

Those who forget You, O Supreme Lord Master, their
bodies turn to dust.

ਬਿਲਲਾਟ ਕਰਹਿ ਬਹੁਤੇਰਿਆ
ਪਿਆਰੇ ਉਤਰੈ ਨਾਹੀ ਸੂਲੁ ॥

They cry out and scream horribly, O Beloved, but their
torment does not end.

ਜੇ ਗੁਰ ਮੇਲਿ ਸਵਾਰਿਆ ਪਿਆਰੇ
ਤਿਨ ਕਾ ਰਹਿਆ ਮੂਲੁ ॥੪॥

Those who meet the Guru, and reform themselves,
O Beloved, their capital remains intact. ||4||

ਸਾਕਤ ਸੰਗੁ ਨ ਕੀਜਈ ਪਿਆਰੇ ਜੇ
ਕਾ ਪਾਰਿ ਵਸਾਇ ॥

As far as possible, do not associate with the faithless
cynics, O Beloved.

ਜਿਸੁ ਮਿਲਿਐ ਹਰਿ ਵਿਸਰੈ ਪਿਆਰੇ
ਸੇ ਮੁਹਿ ਕਾਲੈ ਉਠਿ ਜਾਇ ॥

Meeting with them, the Lord is forgotten, O Beloved, and
you rise and depart with a blackened face.

ਮਨਮੁਖਿ ਢੋਈ ਨਹ ਮਿਲੈ ਪਿਆਰੇ
ਦਰਗਹ ਮਿਲੈ ਸਜਾਇ ॥

The self-willed manmukh finds no rest or shelter,
O Beloved; in the Court of the Lord, they are punished.

ਜੇ ਗੁਰ ਮੇਲਿ ਸਵਾਰਿਆ ਪਿਆਰੇ
ਤਿਨਾ ਪੂਰੀ ਪਾਇ ॥੫॥

Those who meet with the Guru, and reform themselves,
O Beloved, their affairs are resolved. ||5||

ਸੰਜਮ ਸਹਸ ਸਿਆਣਪਾ ਪਿਆਰੇ
ਇਕ ਨ ਚਲੀ ਨਾਲਿ ॥

One may have thousands of clever tricks and techniques
of austere self-discipline, O Beloved, but not even one of
them will go with him.

ਜੇ ਬੇਮੁਖ ਗੋਬਿੰਦ ਤੇ ਪਿਆਰੇ ਤਿਨ
ਕੁਲਿ ਲਾਗੈ ਗਾਲਿ ॥

Those who turn their backs on the Lord of the Universe,
O Beloved, their families are stained with disgrace.

ਹੋਦੀ ਵਸਤੁ ਨ ਜਾਤੀਆ ਪਿਆਰੇ
ਕੂੜੁ ਨ ਚਲੀ ਨਾਲਿ ॥

They do not realize that they do have Him , O Beloved;
falsehood will not go with them.

ਸਤਿਗੁਰੁ ਜਿਨਾ ਮਿਲਾਇਓਨੁ
ਪਿਆਰੇ ਸਾਚਾ ਨਾਮੁ ਸਮਾਲਿ ॥੬॥

Those who meet with the True Guru, O Beloved, dwell
upon the True Name. ||6||

ਸਤੁ ਸੰਤੋਖੁ ਗਿਆਨੁ ਧਿਆਨੁ
ਪਿਆਰੇ ਜਿਸ ਨੋ ਨਦਰਿ ਕਰੇ ॥

When the Lord casts His Glance of Grace, O Beloved,
one is blessed with Truth, contentment, wisdom and
meditation.

ਅਨਦਿਨੁ ਕੀਰਤਨੁ ਗੁਣ ਰਵੈ
ਪਿਆਰੇ ਅੰਮ੍ਰਿਤਿ ਪੂਰ ਭਰੇ ॥
ਦੁਖ ਸਾਗਰੁ ਤਿਨ ਲੰਘਿਆ ਪਿਆਰੇ
ਭਵਜਲੁ ਪਾਰਿ ਪਰੇ ॥
ਜਿਸੁ ਭਾਵੈ ਤਿਸੁ ਮੇਲਿ ਲੈਹਿ
ਪਿਆਰੇ ਸੇਈ ਸਦਾ ਖਰੇ ॥੭॥
ਸੰਮੁਖ ਪੁਰਖੁ ਦਇਆਲ ਦੇਉ
ਪਿਆਰੇ ਭਗਤਾ ਤਿਸ ਕਾ ਤਾਣੁ ॥
ਤਿਸੁ ਸਰਣਾਈ ਢਹਿ ਪਏ ਪਿਆਰੇ
ਜਿ ਅੰਤਰਜਾਮੀ ਜਾਣੁ ॥
ਹਲਤੁ ਪਲਤੁ ਸਵਾਰਿਆ ਪਿਆਰੇ
ਮਸਤਕਿ ਸਚੁ ਨੀਸਾਣੁ ॥
ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ
ਨਾਨਕ ਸਦ ਕੁਰਬਾਣੁ ॥੮॥੨॥

ਸੋਰਠਿ ਮਹਲਾ ੫ ਘਰੁ ੨
ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ
ਨਿਵਲਿ ਭੁਅੰਗਮ ਸਾਧੇ ॥
ਪੰਚ ਜਨਾ ਸਿਉ ਸੰਗੁ ਨ ਛੁਟਕਿਓ
ਅਧਿਕ ਅਹੰਬੁਧਿ ਬਾਧੇ ॥੧॥
ਪਿਆਰੇ ਇਨ ਬਿਧਿ ਮਿਲਣੁ ਨ
ਜਾਈ ਮੈ ਕੀਏ ਕਰਮ ਅਨੇਕਾ ॥
ਹਾਰਿ ਪਰਿਓ ਸੁਆਮੀ ਕੈ ਦੁਆਰੈ
ਦੀਜੈ ਬੁਧਿ ਬਿਬੇਕਾ ॥ ਰਹਾਉ ॥
ਮੋਨਿ ਭਇਓ ਕਰਪਾਤੀ ਰਹਿਓ
ਨਗਨ ਫਿਰਿਓ ਬਨ ਮਾਹੀ ॥
ਤਟ ਤੀਰਥ ਸਭ ਧਰਤੀ ਭ੍ਰਮਿਓ
ਦੁਬਿਧਾ ਛੁਟਕੈ ਨਾਹੀ ॥੨॥

Night and day, he sings the Kirtan of the Lord's Praises,
O Beloved, totally filled with Ambrosial Nectar.
He crosses over the sea of pain, O Beloved, and swims
across the terrifying world-ocean.
One who is pleasing to His Will, He unites with Himself,
O Beloved; he is forever true. ||7||
The all-powerful Divine Lord is compassionate, O Beloved;
He is the Support of His devotees.
I seek His Sanctuary, O Beloved; He is the Inner-knower,
the Searcher of hearts.
He has adorned me in this world and the next, O Beloved;
He has placed the Emblem of Truth upon my forehead.
I shall never forget that God, O Beloved; Nanak is forever
a sacrifice to Him. ||8||2||

Sorat'h, Fifth Mahalaa, Second House,
Ashtapadees:

One Universal Creator God.
By The Grace Of The True Guru:

They read scriptures, and contemplate the Vedas; they
practice the inner cleansing techniques of Yoga, and
control of the breath.
But they cannot escape from the company of the five
passions; they are increasingly bound to egotism. ||1||
O Beloved, this is not the way to meet the Lord; I have
performed these rituals so many times.
I have collapsed, exhausted, at the Door of my Lord
Master; I pray that He may grant me a discerning intellect.
||Pause||
One may remain silent and use his hands as begging
bowls, and wander naked in the forest.
He may make pilgrimages to river banks and sacred
shrines all over the world, but his sense of duality will not
leave him. ||2||

੬੪੨

ਮਨ ਕਾਮਨਾ ਤੀਰਥ ਜਾਇ ਬਸਿਓ
ਸਿਰਿ ਕਰਵਤ ਧਰਾਏ ॥

ਮਨ ਕੀ ਮੈਲੁ ਨ ਉਤਰੈ ਇਹ ਬਿਧਿ
ਜੇ ਲਖ ਜਤਨ ਕਰਾਏ ॥੩॥

ਕਨਿਕ ਕਾਮਿਨੀ ਹੈਵਰ ਗੈਵਰ ਬਹੁ
ਬਿਧਿ ਦਾਨੁ ਦਾਤਾਰਾ ॥

ਅੰਨ ਬਸਤ੍ਰ ਭੂਮਿ ਬਹੁ ਅਰਧੇ ਨਹ
ਮਿਲੀਐ ਹਰਿ ਦੁਆਰਾ ॥੪॥

ਪੂਜਾ ਅਰਚਾ ਬੰਦਨ ਡੰਡਉਤ ਖਟੁ
ਕਰਮਾ ਰਤੁ ਰਹਤਾ ॥

ਹਉ ਹਉ ਕਰਤ ਬੰਧਨ ਮਹਿ ਪਰਿਆ
ਨਹ ਮਿਲੀਐ ਇਹ ਜੁਗਤਾ ॥੫॥

ਜੋਗ ਸਿਧ ਆਸਣ ਚਉਰਾਸੀਹ ਏ
ਭੀ ਕਰਿ ਕਰਿ ਰਹਿਆ ॥

ਵਡੀ ਆਰਜਾ ਫਿਰਿ ਫਿਰਿ ਜਨਮੈ
ਹਰਿ ਸਿਉ ਸੰਗੁ ਨ ਗਹਿਆ ॥੬॥

ਰਾਜ ਲੀਲਾ ਰਾਜਨ ਕੀ ਰਚਨਾ
ਕਰਿਆ ਹੁਕਮੁ ਅਫਾਰਾ ॥

ਸੇਜ ਸੋਹਨੀ ਚੰਦਨੁ ਚੋਆ ਨਰਕ
ਘੋਰ ਕਾ ਦੁਆਰਾ ॥੭॥

ਹਰਿ ਕੀਰਤਿ ਸਾਧਸੰਗਤਿ ਹੈ ਸਿਰਿ
ਕਰਮਨ ਕੈ ਕਰਮਾ ॥

ਕਹੁ ਨਾਨਕ ਤਿਸੁ ਭਇਓ ਪਰਾਪਤਿ
ਜਿਸੁ ਪੁਰਬ ਲਿਖੇ ਕਾ ਲਹਨਾ ॥੮॥

ਤੇਰੇ ਸੇਵਕੁ ਇਹ ਰੰਗਿ ਮਾਤਾ ॥

ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ
ਹਰਿ ਹਰਿ ਕੀਰਤਨਿ ਇਹੁ ਮਨੁ
ਰਾਤਾ ॥ ਰਹਾਉ ਦੂਜਾ ॥੧॥੩॥

642

His mind's desires may lead him to go and dwell at sacred places of pilgrimage, and offer his head to be sawn off;

but this will not cause the filth of his mind to depart, even though he may make thousands of efforts. ||3||

He may give gifts of all sorts - gold, women, horses and elephants.

He may make offerings of corn, clothes and land in abundance, but this will not lead him to the Lord's Door. ||4||

He may remain devoted to worship and adoration, bowing his forehead to the floor, practicing the six religious rituals.

He indulges in egotism and pride, and falls into entanglements, but he does not meet the Lord by these devices. ||5||

He practices the eighty-four postures of Yoga, and acquires the supernatural powers of the Siddhas, but he gets tired of practicing these.

He lives a long life, but is reincarnated again and again; he has not met with the Lord. ||6||

He may enjoy princely pleasures, and regal pomp and ceremony, and issue unchallenged commands.

He may lie on beautiful beds, perfumed with sandalwood oil, but this will only lead him to the gates of the most horrible hell. ||7||

Singing the Kirtan of the Lord's Praises in the Saadh Sangat, the Company of the Holy, is the highest of all actions.

Says Nanak, he alone obtains it, who is pre-destined to receive it. ||8||

Your slave is intoxicated with this Love of Yours.

The Destroyer of the pains of the poor has become merciful to me, and this mind is imbued with the Praises of the Lord, Har, Har. ||Second Pause||1||3||

ਰਾਗੁ ਸੋਰਠਿ ਵਾਰ ਮਹਲੇ ੪ ਕੀ
ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੧ ॥

ਸੋਰਠਿ ਸਦਾ ਸੁਹਾਵਣੀ ਜੇ ਸਚਾ
ਮਨਿ ਹੋਇ ॥
ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ
ਸੋਇ ॥
ਸਸੁਰੈ ਪੇਈਐ ਭੈ ਵਸੀ ਸਤਿਗੁਰੁ
ਸੇਵਿ ਨਿਸੰਗੁ ॥
ਪਰਹਰਿ ਕਪਤੁ ਜੇ ਪਿਰ ਮਿਲੈ ਖੁਸੀ
ਰਾਵੈ ਪਿਰੁ ਸੰਗਿ ॥
ਸਦਾ ਸੀਗਾਰੀ ਨਾਉ ਮਨਿ ਕਦੇ ਨ
ਮੈਲੁ ਪਤੰਗੁ ॥
ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ
ਕਿਸੁ ॥
ਜੇ ਪਿਰ ਭਾਵੈ ਨਾਨਕਾ ਕਰਮ ਮਣੀ
ਸਭੁ ਸਚੁ ॥੧॥

ਮਃ ੪ ॥

ਸੋਰਠਿ ਤਾਮਿ ਸੁਹਾਵਣੀ ਜਾ ਹਰਿ
ਨਾਮੁ ਢੰਢੋਲੇ ॥
ਗੁਰ ਪੁਰਖੁ ਮਨਾਵੈ ਆਪਣਾ
ਗੁਰਮਤੀ ਹਰਿ ਹਰਿ ਬੋਲੇ ॥
ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ
ਹਰਿ ਰਤੀ ਹਰਿ ਰੰਗਿ ਚੋਲੇ ॥
ਹਰਿ ਜੈਸਾ ਪੁਰਖੁ ਨ ਲਭਈ ਸਭੁ
ਦੇਖਿਆ ਜਗਤੁ ਮੈ ਟੋਲੇ ॥
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ
ਮਨੁ ਅਨਤ ਨ ਕਾਹੂ ਡੋਲੇ ॥
ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ
ਸਤਿਗੁਰ ਕੇ ਗੋਲ ਗੋਲੇ ॥੨॥

Vaar Of Raag Sorat'h, Fourth Mahalaa:

One Universal Creator God.
By The Grace Of The True Guru:

Shalok, First Mahalaa:

Sorat'h is always beautiful, if it brings the True Lord to dwell in the mind of the soul-bride.
Her teeth are clean and her mind is not split by duality; the Name of the True Lord is on her tongue.
Here and hereafter, she abides in the Fear of God, and serves the True Guru without hesitation.
Discarding worldly adornments, she meets her Husband Lord, and she celebrates joyfully with Him.
She is adorned forever with the Name in her mind, and she does not have even an iota of filth.
Her husband's younger and elder brothers, the corrupt desires, have died, suffering in pain; and now, who fears Maya, the mother-in-law?
If she becomes pleasing to her Husband Lord, O Nanak, she bears the jewel of good karma upon her forehead, and everything is Truth to her. ||1||

Fourth Mahalaa:

Sorat'h is beautiful only when it leads the soul-bride to seek the Lord's Name.
She pleases her Guru and God; under Guru's Instruction, she speaks the Name of the Lord, Har, Har.
She is attracted to the Lord's Name, day and night, and her body is drenched in the color of the Love of the Lord, Har, Har.
No other being like the Lord God can be found; I have looked and searched over the whole world.
The Guru, the True Guru, has implanted the Naam within me; my mind does not waver any more.
Servant Nanak is the Lord's slave, the slave of the slaves of the Guru, the True Guru. ||2||

ਪਉੜੀ ॥

ਤੂ ਆਪੇ ਸਿਸਟਿ ਕਰਤਾ
ਸਿਰਜਣਹਾਰਿਆ ॥

ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ
ਸਵਾਰਿਆ ॥

ਦਾਤਾ ਕਰਤਾ ਆਪਿ ਆਪਿ
ਭੋਗਣਹਾਰਿਆ ॥

ਸਭੁ ਤੇਰਾ ਸਬਦੁ ਵਰਤੈ
ਉਪਾਵਣਹਾਰਿਆ ॥

ਹਉ ਗੁਰਮੁਖਿ ਸਦਾ ਸਲਾਹੀ ਗੁਰ
ਕਉ ਵਾਰਿਆ ॥੧॥

੬੪੩

ਸਲੋਕੁ ਮਃ ੩ ॥

ਹਉਮੈ ਜਲਤੇ ਜਲਿ ਮੁਏ ਕ੍ਰਮਿ ਆਏ
ਦੂਜੈ ਭਾਇ ॥

ਪੂਰੈ ਸਤਿਗੁਰਿ ਰਾਖਿ ਲੀਏ ਆਪਣੈ
ਪੰਨੈ ਪਾਇ ॥

ਇਹੁ ਜਗੁ ਜਲਤਾ ਨਦਰੀ ਆਇਆ
ਗੁਰ ਕੈ ਸਬਦਿ ਸੁਭਾਇ ॥

ਸਬਦਿ ਰਤੇ ਸੇ ਸੀਤਲ ਭਏ ਨਾਨਕ
ਸਚੁ ਕਮਾਇ ॥੧॥

ਮਃ ੩ ॥

ਸਫਲਿਓ ਸਤਿਗੁਰੁ ਸੇਵਿਆ ਧੰਨੁ
ਜਨਮੁ ਪਰਵਾਣੁ ॥

ਜਿਨਾ ਸਤਿਗੁਰੁ ਜੀਵਦਿਆ ਮੁਇਆ
ਨ ਵਿਸਰੈ ਸੇਈ ਪੁਰਖ ਸੁਜਾਣ ॥

ਕੁਲੁ ਉਧਾਰੇ ਆਪਣਾ ਸੇ ਜਨੁ ਹੋਵੈ
ਪਰਵਾਣੁ ॥

ਗੁਰਮੁਖਿ ਮੁਏ ਜੀਵਦੇ ਪਰਵਾਣੁ ਹਰਿ
ਮਨਮੁਖ ਜਨਮਿ ਮਰਾਹਿ ॥

Pauree:

You Yourself are the Creator, the Fashioner of the world.

You Yourself have arranged the play, and You Yourself arrange it.

You Yourself are the Giver and the Creator; You Yourself are the Enjoyer.

The Word of Your Shabad is pervading everywhere,
O Creator Lord.

As Gurmukh, I ever praise the Lord; I am a sacrifice to the Guru. ||1||

643

Shalok, Third Mahalaa:

In the flames of egotism, he is burnt to death; he wanders in doubt and the love of duality.

The Perfect True Guru saves him, making him His own.

This world is burning; through the Sublime Word of the Guru's Shabad, this comes to be seen.

Those who are attuned to the Shabad are cooled and soothed; O Nanak, they practice Truth. ||1||

Third Mahalaa:

Service to the True Guru is fruitful and rewarding; blessed and acceptable is such a life.

Those who do not forget the True Guru, in life and in death, are truly wise people.

Their families are saved, and they are approved by the Lord.

The Gurmukhs are approved in death as in life, while the self-willed manmukhs continue the cycle of birth and death.

ਨਾਨਕ ਮੁਏ ਨ ਆਖੀਅਹਿ ਜਿ ਗੁਰ
ਕੈ ਸਬਦਿ ਸਮਾਹਿ ॥੨॥

O Nanak, they are not described as dead, who are absorbed
in the Word of the Guru's Shabad. ||2||

ਪਉੜੀ ॥

Pauree:

ਹਰਿ ਪੁਰਖੁ ਨਿਰੰਜਨੁ ਸੇਵਿ ਹਰਿ
ਨਾਮੁ ਧਿਆਈਐ ॥

Serve the Immaculate Lord God, and meditate on the
Lord's Name.

ਸਤਸੰਗਤਿ ਸਾਧੂ ਲਗਿ ਹਰਿ ਨਾਮਿ
ਸਮਾਈਐ ॥

Join the Society of the Holy Saints, and be absorbed in the
Lord's Name.

ਹਰਿ ਤੇਰੀ ਵਡੀ ਕਾਰ ਮੈ ਮੂਰਖ
ਲਾਈਐ ॥

O Lord, glorious and great is service to You; I am so foolish

ਹਉ ਗੋਲਾ ਲਾਲਾ ਤੁਧੁ ਮੈ ਹੁਕਮੁ
ਫਰਮਾਈਐ ॥

- please, commit me to it. I am Your servant and slave;
command me, according to Your Will.

ਹਉ ਗੁਰਮੁਖਿ ਕਾਰ ਕਮਾਵਾ ਜਿ
ਗੁਰਿ ਸਮਝਾਈਐ ॥੨॥

As Gurmukh, I shall serve You, as Guru has instructed
me. ||2||

ਸਲੋਕੁ ਮਃ ੩ ॥

Shalok, Third Mahalaa:

ਪੂਰਬਿ ਲਿਖਿਆ ਕਮਾਵਣਾ ਜਿ
ਕਰਤੈ ਆਪਿ ਲਿਖਿਆਸੁ ॥

He acts according to pre-ordained destiny, written by the
Creator Himself.

ਮੋਹ ਠਗਉਲੀ ਪਾਈਅਨੁ
ਵਿਸਰਿਆ ਗੁਣਤਾਸੁ ॥

Emotional attachment has drugged him, and he has
forgotten the Lord, the treasure of virtue.

ਮਤੁ ਜਾਣਹੁ ਜਗੁ ਜੀਵਦਾ ਦੂਜੈ
ਭਾਇ ਮੁਇਆਸੁ ॥

Don't think that he is alive in the world - he is dead,
through the love of duality.

ਜਿਨੀ ਗੁਰਮੁਖਿ ਨਾਮੁ ਨ
ਚੇਤਿਓ ਸੇ ਬਹਣਿ ਨ ਮਿਲਨੀ
ਪਾਸਿ ॥

Those who do not meditate on the Lord, as Gurmukh, are
not permitted to sit near the Lord.

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ
ਕਲਤੁ ਨ ਸਾਥਿ ਕੋਈ ਜਾਸਿ ॥

They suffer the most horrible pain and suffering, and
neither their sons nor their wives go along with them.

ਲੋਕਾ ਵਿਚਿ ਮੁਹੁ ਕਾਲਾ ਹੋਆ
ਅੰਦਰਿ ਉਭੇ ਸਾਸ ॥

Their faces are blackened among men, and they sigh in
deep regret.

ਮਨਮੁਖਾ ਨੋ ਕੋ ਨ ਵਿਸਹੀ ਚੁਕਿ
ਗਇਆ ਵੇਸਾਸੁ ॥

No one places any reliance in the self-willed manmukhs;
trust in them is lost.

ਨਾਨਕ ਗੁਰਮੁਖਾ ਨੋ ਸੁਖੁ ਅਗਲਾ
ਜਿਨਾ ਅੰਤਰਿ ਨਾਮ ਨਿਵਾਸੁ ॥੧॥

O Nanak, the Gurmukhs live in absolute peace; the Naam,
the Name of the Lord, abides within them. ||1||

ਮਃ ੩ ॥

ਸੇ ਸੈਣ ਸੇ ਸਜਣਾ ਜਿ ਗੁਰਮੁਖਿ
ਮਿਲਹਿ ਸੁਭਾਇ ॥

ਸਤਿਗੁਰ ਕਾ ਭਾਣਾ ਅਨਦਿਨੁ
ਕਰਹਿ ਸੇ ਸਚਿ ਰਹੇ ਸਮਾਇ ॥

ਦੂਜੈ ਭਾਇ ਲਗੇ ਸਜਣ ਨ
ਆਖੀਅਹਿ ਜਿ ਅਭਿਮਾਨੁ ਕਰਹਿ
ਵੇਕਾਰ ॥

ਮਨਮੁਖ ਆਪ ਸੁਆਰਥੀ ਕਾਰਜੁ ਨ
ਸਕਹਿ ਸਵਾਰਿ ॥

ਨਾਨਕ ਪੂਰਬਿ ਲਿਖਿਆ ਕਮਾਵਣਾ
ਕੋਇ ਨ ਮੇਟਣਹਾਰੁ ॥੨॥

ਪਉੜੀ ॥

ਤੁਧੁ ਆਪੇ ਜਗਤੁ ਉਪਾਇ ਕੈ ਆਪਿ
ਖੇਲੁ ਰਚਾਇਆ ॥

ਤੂੰ ਗੁਣ ਆਪਿ ਸਿਰਜਿਆ ਮਾਇਆ
ਮੋਹੁ ਵਧਾਇਆ ॥

ਵਿਚਿ ਹਉਮੈ ਲੇਖਾ ਮੰਗੀਐ ਫਿਰਿ
ਆਵੈ ਜਾਇਆ ॥

ਜਿਨਾ ਹਰਿ ਆਪਿ ਕ੍ਰੋਪਾ ਕਰੇ ਸੇ
ਗੁਰਿ ਸਮਝਾਇਆ ॥

ਬਲਿਹਾਰੀ ਗੁਰ ਆਪਣੇ ਸਦਾ ਸਦਾ
ਘੁਮਾਇਆ ॥੩॥

ਸਲੋਕੁ ਮਃ ੩ ॥

ਮਾਇਆ ਮਮਤਾ ਮੋਹਣੀ ਜਿਨਿ
ਵਿਣੁ ਦੰਤਾ ਜਗੁ ਖਾਇਆ ॥

ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ
ਸਚਿ ਨਾਮਿ ਚਿਤੁ ਲਾਇਆ ॥

ਬਿਨੁ ਨਾਵੈ ਜਗੁ ਕਮਲਾ ਫਿਰੈ
ਗੁਰਮੁਖਿ ਨਦਰੀ ਆਇਆ ॥

Third Mahalaa:

They alone are relatives, and they alone are friends, who,
as Gurmukh, join together in love.

Night and day, they act according to the True Guru's Will;
they remain absorbed in the True Name.

Those who are attached to the love of duality are not called
friends; they practice egotism and corruption.

The self-willed manmukhs are selfish; they cannot resolve
anyone's affairs.

O Nanak, they act according to their pre-ordained destiny;
no one can erase it. ||2||

Pauree:

You Yourself created the world, and You Yourself arranged
the play of it.

You Yourself created the three qualities, and fostered
emotional attachment to Maya.

He is called to account for his deeds done in egotism; he
continues coming and going in reincarnation.

The Guru instructs those whom the Lord Himself blesses
with Grace.

I am a sacrifice to my Guru; forever and ever, I am a
sacrifice to Him. ||3||

Shalok, Third Mahalaa:

The love of Maya is enticing; without teeth, it has eaten up
the world.

The self-willed manmukhs are eaten away, while the
Gurmukhs are saved; they focus their consciousness on the
True Name.

Without the Name, the world wanders around insane; the
Gurmukhs come to see this.

੬੪੪

ਧੰਧਾ ਕਰਤਿਆ ਨਿਹਫਲੁ ਜਨਮੁ
ਗਵਾਇਆ ਸੁਖਦਾਤਾ ਮਨਿ ਨ
ਵਸਾਇਆ ॥
ਨਾਨਕ ਨਾਮੁ ਤਿਨਾ ਕਉ ਮਿਲਿਆ
ਜਿਨ ਕਉ ਧੁਰਿ ਲਿਖਿ ਪਾਇਆ ॥੧॥

ਮਃ ੩ ॥

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ
ਮਨਮੁਖਾ ਸਾਦੁ ਨ ਪਾਇਆ ॥
ਜਿਉ ਕਸਤੂਰੀ ਮਿਰਗੁ ਨ ਜਾਣੈ
ਭ੍ਰਮਦਾ ਭਰਮਿ ਭੁਲਾਇਆ ॥
ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ
ਆਪਿ ਖੁਆਇਆ ॥
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ
ਅੰਦਰਿ ਬ੍ਰਹਮੁ ਦਿਖਾਇਆ ॥
ਤਨੁ ਮਨੁ ਸੀਤਲੁ ਹੋਇਆ ਰਸਨਾ
ਹਰਿ ਸਾਦੁ ਆਇਆ ॥
ਸਬਦੇ ਹੀ ਨਾਉ ਊਪਜੈ ਸਬਦੇ ਮੇਲਿ
ਮਿਲਾਇਆ ॥
ਬਿਨੁ ਸਬਦੈ ਸਭੁ ਜਗੁ ਬਉਰਾਨਾ
ਬਿਰਥਾ ਜਨਮੁ ਗਵਾਇਆ ॥
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ
ਗੁਰਮੁਖਿ ਪਾਇਆ ॥੨॥

ਪਉੜੀ ॥

ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ
ਬਿਧਿ ਪਾਈਐ ॥
ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ
ਜਨ ਕਿਉ ਧਿਆਈਐ ॥
ਨਿਰੰਕਾਰੁ ਨਿਰੰਜਨੁ ਹਰਿ ਅਗਮੁ
ਕਿਆ ਕਹਿ ਗੁਣ ਗਾਈਐ ॥

644

Involved in worldly affairs, he wastes his life in vain; the
peace-giving Lord does not come to abide in his mind.

O Nanak, they alone obtain the Name, who have such
pre-ordained destiny. ||1||

Third Mahalaa:

The home within is filled with Ambrosial Nectar, but the
self-willed manmukh does not get to taste it.

He is like the deer, who does not recognize its own musk-
scent; it wanders around, deluded by doubt.

The manmukh forsakes the Ambrosial Nectar, and instead
gathers poison; the Creator Himself has fooled him.

How rare are the Gurmukhs, who obtain this
understanding; they behold the Lord God within
themselves.

Their minds and bodies are cooled and soothed, and their
tongues enjoy the sublime taste of the Lord.

Through the Word of the Shabad, the Name wells up;
through the Shabad, we are united in the Lord's Union.

Without the Shabad, the whole world is insane, and it loses
its life in vain.

The Shabad alone is Ambrosial Nectar; O Nanak, the
Gurmukhs obtain it. ||2||

Pauree:

The Lord God is inaccessible; tell me, how can we
find Him?

He has no form or feature, and He cannot be seen; tell me,
how can we meditate on Him?

The Lord is formless, immaculate and inaccessible; which
of His Virtues should we speak of and sing?

ਜਿਸੁ ਆਪਿ ਬੁਝਾਏ ਆਪਿ ਸੁ ਹਰਿ
ਮਾਰਗਿ ਪਾਈਐ ॥

They alone walk on the Lord's Path, whom the Lord
Himself instructs.

ਗੁਰਿ ਪੂਰੈ ਵੇਖਾਲਿਆ ਗੁਰ ਸੇਵਾ
ਪਾਈਐ ॥੪॥

The Perfect Guru has revealed Him to me; serving the
Guru, He is found. ||4||

ਸਲੋਕੁ ਮਃ ੩ ॥

Shalok, Third Mahalaa:

ਜਿਉ ਤਨੁ ਕੋਲੂ ਪੀੜੀਐ ਰਤੁ ਨ
ਭੋਰੀ ਭੋਹਿ ॥

It is as if my body has been crushed in the oil-press,
without yielding even a drop of blood;

ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ
ਨੋਹਿ ॥

it is as if my soul has been cut apart into pieces for the
sake of the Love of the True Lord;

ਨਾਨਕ ਮੇਲੁ ਨ ਚੁਕਈ ਰਾਤੀ ਅਤੈ
ਭੋਹ ॥੧॥

O Nanak, still, night and day, my Union with the Lord is
not broken. ||1||

ਮਃ ੩ ॥

Third Mahalaa:

ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ
ਲੇਇ ॥

My Friend is so full of joy and love; He colors my mind
with the color of His Love,

ਜਿਉ ਮਾਜੀਠੈ ਕਪੜੇ ਰੰਗੇ ਭੀ
ਪਾਹੋਹਿ ॥

like the fabric which is treated to retain the color of the dye.

ਨਾਨਕ ਰੰਗੁ ਨ ਉਤਰੈ ਬਿਆ ਨ
ਲਗੈ ਕੋਹ ॥੨॥

O Nanak, this color does not depart, and no other color can
be imparted to this fabric. ||2||

ਪਉੜੀ ॥

Pauree:

ਹਰਿ ਆਪਿ ਵਰਤੈ ਆਪਿ ਹਰਿ
ਆਪਿ ਬੁਲਾਇਦਾ ॥

The Lord Himself is pervading everywhere; the Lord
Himself causes us to chant His Name.

ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ
ਧੰਧੈ ਲਾਇਦਾ ॥

The Lord Himself created the creation; He commits all to
their tasks.

ਇਕਨਾ ਭਗਤੀ ਲਾਇ ਇਕਿ ਆਪਿ
ਖੁਆਇਦਾ ॥

He engages some in devotional worship, and others, He
causes to stray.

ਇਕਨਾ ਮਾਰਗਿ ਪਾਇ ਇਕਿ
ਉਝੜਿ ਪਾਇਦਾ ॥

He places some on the Path, while He leads others into the
wilderness.

ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ
ਗੁਣ ਗਾਇਦਾ ॥੫॥

Servant Nanak meditates on the Naam, the Name of
the Lord; as Gurmukh, he sings the Glorious Praises
of the Lord. ||5||

ਸਲੋਕੁ ਮਃ ੩ ॥

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ
ਕਰੇ ਚਿਤੁ ਲਾਇ ॥

ਮਨਿ ਚਿੰਦਿਆ ਫਲੁ ਪਾਵਣਾ ਹਉਮੈ
ਵਿਚਹੁ ਜਾਇ ॥

ਬੰਧਨ ਤੋੜੇ ਮੁਕਤਿ ਹੋਇ ਸਚੇ ਰਹੈ
ਸਮਾਇ ॥

ਇਸੁ ਜਗ ਮਹਿ ਨਾਮੁ ਅਲਭੁ ਹੈ
ਗੁਰਮੁਖਿ ਵਸੈ ਮਨਿ ਆਇ ॥

ਨਾਨਕ ਜੋ ਗੁਰੁ ਸੇਵਹਿ ਆਪਣਾ
ਹਉ ਤਿਨ ਬਲਿਹਾਰੈ ਜਾਉ ॥੧॥

ਮਃ ੩ ॥

ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ
ਜਾਇ ॥

ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ
ਵਿਹਾਇ ॥

ਘਰਿ ਘਰਿ ਪੜਿ ਪੜਿ ਪੰਡਿਤ ਥਕੇ
ਸਿਧ ਸਮਾਧਿ ਲਗਾਇ ॥

ਇਹੁ ਮਨੁ ਵਸਿ ਨ ਆਵਈ ਥਕੇ
ਕਰਮ ਕਮਾਇ ॥

ਭੇਖਧਾਰੀ ਭੇਖ ਕਰਿ ਥਕੇ ਅਠਿਸਠਿ
ਤੀਰਥ ਨਾਇ ॥

੬੪੫

ਮਨ ਕੀ ਸਾਰ ਨ ਜਾਣਨੀ ਹਉਮੈ
ਭਰਮਿ ਭੁਲਾਇ ॥

ਗੁਰ ਪਰਸਾਦੀ ਭਉ ਪਇਆ
ਵਡਭਾਗਿ ਵਸਿਆ ਮਨਿ ਆਇ ॥

ਭੈ ਪਇਐ ਮਨੁ ਵਸਿ ਹੋਆ ਹਉਮੈ
ਸਬਦਿ ਜਲਾਇ ॥

Shalok, Third Mahalaa:

Service to the True Guru is fruitful and rewarding, if one performs it with his mind focused on it.

The fruits of the mind's desires are obtained, and egotism departs from within.

His bonds are broken, and he is liberated; he remains absorbed in the True Lord.

It is so difficult to obtain the Naam in this world; it comes to dwell in the mind of the Gurmukh.

O Nanak, I am a sacrifice to one who serves his True Guru. ||1||

Third Mahalaa:

The mind of the self-willed manmukh is so very stubborn; it is stuck in the love of duality.

He does not find peace, even in dreams; he passes his life in misery and suffering.

The Pandits have grown weary of going door to door, reading and reciting their scriptures; the Siddhas have gone into their trances of Samaadhi.

This mind cannot be controlled; they are tired of performing religious rituals.

The impersonators have grown weary of wearing false costumes, and bathing at the sixty-eight sacred shrines.

645

They do not know the state of their own minds; they are deluded by doubt and egotism.

By Guru's Grace, the Fear of God is obtained; by great good fortune, the Lord comes to abide in the mind.

When the Fear of God comes, the mind is restrained, and through the Word of the Shabad, the ego is burnt away.

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ
ਮਿਲਾਇ ॥

Those who are imbued with Truth are immaculate; their
light merges in the Light.

ਸਤਿਗੁਰਿ ਮਿਲਿਐ ਨਾਉ ਪਾਇਆ
ਨਾਨਕ ਸੁਖਿ ਸਮਾਇ ॥੨॥

Meeting the True Guru, one obtains the Name; O Nanak,
he is absorbed in peace. ||2||

ਪਉੜੀ ॥

Pauree:

ਏਹ ਭੂਪਤਿ ਰਾਣੇ ਰੰਗ ਦਿਨ ਚਾਰਿ
ਸੁਹਾਵਣਾ ॥

The pleasures of kings and emperors are pleasing, but they
last for only a few days.

ਏਹੁ ਮਾਇਆ ਰੰਗੁ ਕਸੁੰਭ ਖਿਨ
ਮਹਿ ਲਹਿ ਜਾਵਣਾ ॥

These pleasures of Maya are like the color of the safflower,
which wears off in a moment.

ਚਲਦਿਆ ਨਾਲਿ ਨ ਚਲੈ ਸਿਰਿ
ਪਾਪ ਲੈ ਜਾਵਣਾ ॥

They do not go with him when he departs; instead, he
carries the load of sins upon his head.

ਜਾਂ ਪਕੜਿ ਚਲਾਇਆ ਕਾਲਿ ਤਾਂ
ਖਰਾ ਡਰਾਵਣਾ ॥

When death seizes him, and marches him away, then he
looks absolutely hideous.

ਓਹ ਵੇਲਾ ਹਥਿ ਨ ਆਵੈ ਫਿਰਿ
ਪਛੁਤਾਵਣਾ ॥੬॥

That lost opportunity will not come into his hands again,
and in the end, he regrets and repents. ||6||

ਸਲੋਕੁ ਮਃ ੩ ॥

Shalok, Third Mahalaa:

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ
ਦੁਖ ਸਹਾਹਿ ॥

Those who turn their faces away from the True Guru,
suffer in sorrow and bondage.

ਫਿਰਿ ਫਿਰਿ ਮਿਲਣੁ ਨ ਪਾਇਨੀ
ਜੰਮਹਿ ਤੈ ਮਰਿ ਜਾਹਿ ॥

Again and again, they are born only to die; they cannot
meet their Lord.

ਸਹਸਾ ਰੋਗੁ ਨ ਛੋਡਈ ਦੁਖ ਹੀ
ਮਹਿ ਦੁਖ ਪਾਹਿ ॥

The disease of doubt does not depart, and they find only
pain and more pain.

ਨਾਨਕ ਨਦਰੀ ਬਖਸਿ ਲੇਹਿ ਸਬਦੇ
ਮੇਲਿ ਮਿਲਾਹਿ ॥੧॥

O Nanak, if the Gracious Lord forgives, then one is united
in Union with the Word of the Shabad. ||1||

ਮਃ ੩ ॥

Third Mahalaa:

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ
ਠਉਰ ਨ ਠਾਉ ॥

Those who turn their faces away from the True Guru, shall
find no place of rest or shelter.

ਜਿਉ ਛੁਟੜਿ ਘਰਿ ਘਰਿ ਫਿਰੈ
ਦੁਹਚਾਰਣਿ ਬਦਨਾਉ ॥

They wander around from door to door, like a woman
forsaken, with a bad character and a bad reputation.

ਨਾਨਕ ਗੁਰਮੁਖਿ ਬਖਸੀਅਹਿ ਸੇ
ਸਤਿਗੁਰ ਮੇਲਿ ਮਿਲਾਉ ॥੨॥

O Nanak, the Gurmukhs are forgiven, and united in Union
with the True Guru. ||2||

ਪਉੜੀ ॥

Pauree:

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ
ਤਰਿ ਗਇਆ ॥

Those who serve the True Lord, the Destroyer of ego,
cross over the terrifying world-ocean.

ਜੋ ਬੋਲਹਿ ਹਰਿ ਹਰਿ ਨਾਉ ਤਿਨ
ਜਮੁ ਛਡਿ ਗਇਆ ॥

Those who chant the Name of the Lord, Har, Har, are
passed over by the Messenger of Death.

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ
ਜਪਿ ਲਇਆ ॥

Those who meditate on the Lord, go to His Court in robes
of honor.

ਹਰਿ ਸੇਵਹਿ ਸੇਈ ਪੁਰਖ ਜਿਨਾ
ਹਰਿ ਤੁਧੁ ਮਇਆ ॥

They alone serve You, O Lord, whom You bless with Grace.

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ
ਭ੍ਰਮ ਭਉ ਗਇਆ ॥੭॥

I sing continually Your Glorious Praises, O Beloved; as
Gurmukh, my doubts and fears have been dispelled. ||7||

ਸਲੋਕੁ ਮਃ ੩ ॥

Shalok, Third Mahalaa:

ਥਾਲੈ ਵਿਚਿ ਤੈ ਵਸਤੂ ਪਈਓ ਹਰਿ
ਭੋਜਨੁ ਅੰਮ੍ਰਿਤੁ ਸਾਰੁ ॥

Upon the plate, three things have been placed; this is the
sublime, ambrosial food of the Lord.

ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ
ਮੋਖ ਦੁਆਰੁ ॥

Eating this, the mind is satisfied, and the Door of Salvation
is found.

ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ
ਗੁਰ ਵੀਚਾਰਿ ॥

It is so difficult to obtain this food, O Saints; it is obtained
only by contemplating the Guru.

ਏਹੁ ਮੁਦਾਵਣੀ ਕਿਉ ਵਿਚਹੁ ਕਢੀਐ
ਸਦਾ ਰਖੀਐ ਉਰਿ ਧਾਰਿ ॥

Why should we cast this riddle out of our minds? We
should keep it ever enshrined in our hearts.

ਏਹੁ ਮੁਦਾਵਣੀ ਸਤਿਗੁਰੂ ਪਾਈ
ਗੁਰਸਿਖਾ ਲਧੀ ਭਾਲਿ ॥

The True Guru has posed this riddle. The Guru's Sikhs
have found its solution.

ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ
ਪਾਇਆ ਗੁਰਮੁਖਿ ਘਾਲਿ ॥੧॥

O Nanak, he alone understands this, whom the Lord
inspires to understand. The Gurmukhs work hard, and find
the Lord. ||1||

ਮਃ ੩ ॥

Third Mahalaa:

ਜੋ ਧੁਰਿ ਮੇਲੇ ਸੇ ਮਿਲਿ ਰਹੇ
ਸਤਿਗੁਰ ਸਿਉ ਚਿਤੁ ਲਾਇ ॥

Those whom the Primal Lord unites, remain in Union with
Him; they focus their consciousness on the True Guru.

ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ
ਭਾਇ ਖੁਆਇ ॥

ਨਾਨਕ ਵਿਣੁ ਕਰਮਾ ਕਿਆ
ਪਾਈਐ ਪੂਰਬਿ ਲਿਖਿਆ
ਕਮਾਇ ॥੨॥

ਪਉੜੀ ॥

ਬਹਿ ਸਖੀਆ ਜਸੁ ਗਾਵਹਿ
ਗਾਵਣਹਾਰੀਆ ॥

ਹਰਿ ਨਾਮੁ ਸਲਾਹਿਹੁ ਨਿਤ ਹਰਿ
ਕਉ ਬਲਿਹਾਰੀਆ ॥

ਜਿਨੀ ਸੁਣਿ ਮੰਨਿਆ ਹਰਿ ਨਾਉ
ਤਿਨਾ ਹਉ ਵਾਰੀਆ ॥

ਗੁਰਮੁਖੀਆ ਹਰਿ ਮੇਲੁ
ਮਿਲਾਵਣਹਾਰੀਆ ॥

ਹਉ ਬਲਿ ਜਾਵਾ ਦਿਨੁ ਰਾਤਿ ਗੁਰ
ਦੇਖਣਹਾਰੀਆ ॥੮॥

ਸਲੋਕੁ ਮਃ ੩ ॥

੬੪੬

ਵਿਣੁ ਨਾਵੈ ਸਭਿ ਭਰਮਦੇ ਨਿਤ
ਜਗਿ ਤੋਟਾ ਸੈਸਾਰਿ ॥

ਮਨਮੁਖਿ ਕਰਮ ਕਮਾਵਣੇ ਹਉਮੈ
ਅੰਧੁ ਗੁਬਾਰੁ ॥

ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ
ਸਬਦੁ ਵੀਚਾਰਿ ॥੧॥

ਮਃ ੩ ॥

ਸਹਜੇ ਜਾਗੈ ਸਹਜੇ ਸੋਵੈ ॥

ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥

ਮਨਮੁਖ ਭਰਮੈ ਸਹਸਾ ਹੋਵੈ ॥

Those whom the Lord Himself separates, remain separated; in the love of duality, they are ruined.

O Nanak, without good karma, what can anyone obtain? He earns what he is pre-destined to receive. ||2||

Pauree:

Sitting together, the companions sing the Songs of the Lord's Praises.

They praise the Lord's Name continually; they are a sacrifice to the Lord.

Those who hear, and believe in the Lord's Name, to them I am a sacrifice.

O Lord, let me unite with the Gurmukhs, who are united with You.

I am a sacrifice to those who, day and night, behold their Guru. ||8||

Shalok, Third Mahalaa:

646

Without the Name of the Lord, everyone wanders around the world, losing.

The self-willed manmukhs do their deeds in the pitch black darkness of egotism.

The Gurmukhs drink in the Ambrosial Nectar, O Nanak, contemplating the Word of the Shabad. ||1||

Third Mahalaa:

He wakes in peace, and he sleeps in peace.

The Gurmukh praises the Lord night and day.

The self-willed manmukh remains deluded by his doubts.

ਅੰਤਰਿ ਚਿੰਤਾ ਨੀਦ ਨ ਸੋਵੈ ॥

He is filled with anxiety, and he cannot even sleep.

ਗਿਆਨੀ ਜਾਗਹਿ ਸਵਹਿ ਸੁਭਾਇ ॥

The spiritually wise wake and sleep in peace.

ਨਾਨਕ ਨਾਮਿ ਰਤਿਆ ਬਲਿ
ਜਾਉ ॥੨॥

Nanak is a sacrifice to those who are imbued with the Naam, the Name of the Lord. ||2||

ਪਉੜੀ ॥

Pauree:

ਸੇ ਹਰਿ ਨਾਮੁ ਧਿਆਵਹਿ ਜੇ ਹਰਿ
ਰਤਿਆ ॥

They alone meditate on the Lord's Name, who are imbued with the Lord.

ਹਰਿ ਇਕੁ ਧਿਆਵਹਿ ਇਕੁ ਇਕੋ
ਹਰਿ ਸਤਿਆ ॥

They meditate on the One Lord; the One and Only Lord is True.

ਹਰਿ ਇਕੋ ਵਰਤੈ ਇਕੁ ਇਕੋ
ਉਤਪਤਿਆ ॥

The One Lord is pervading everywhere; the One Lord created the Universe.

ਜੇ ਹਰਿ ਨਾਮੁ ਧਿਆਵਹਿ ਤਿਨ ਡਰੁ
ਸਟਿ ਘਤਿਆ ॥

Those who meditate on the Lord's Name, cast out their fears.

ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ
ਜਪਿਆ ॥੯॥

The Lord Himself blesses them with Guru's Instruction; the Gurmukh meditates on the Lord. ||9||

ਸਲੋਕ ਮਃ ੩ ॥

Shalok, Third Mahalaa:

ਅੰਤਰਿ ਗਿਆਨੁ ਨ ਆਇਓ ਜਿਤੁ
ਕਿਛੁ ਸੋਝੀ ਪਾਇ ॥

Spiritual wisdom, which would bring understanding, does not enter into his mind.

ਵਿਣੁ ਡਿਠਾ ਕਿਆ ਸਾਲਾਹੀਐ
ਅੰਧਾ ਅੰਧੁ ਕਮਾਇ ॥

Without seeing, how can he praise the Lord? The blind act in blindness.

ਨਾਨਕ ਸਬਦੁ ਪਛਾਣੀਐ ਨਾਮੁ ਵਸੈ
ਮਨਿ ਆਇ ॥੧॥

O Nanak, when one realizes the Word of the Shabad, then the Naam comes to abide in the mind. ||1||

ਮਃ ੩ ॥

Third Mahalaa:

ਇਕਾ ਬਾਣੀ ਇਕੁ ਗੁਰੁ ਇਕੋ ਸਬਦੁ
ਵੀਚਾਰਿ ॥

There is One Bani; there is One Guru; there is one Shabad to contemplate.

ਸਚਾ ਸਉਦਾ ਹਟੁ ਸਚੁ ਰਤਨੀ ਭਰੇ
ਭੰਡਾਰ ॥

True is the merchandise, and true is the shop; the warehouses are overflowing with jewels.

ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ
ਦੇਵਣਹਾਰੁ ॥

By Guru's Grace, they are obtained, if the Great Giver gives them.

ਸਚਾ ਸਉਦਾ ਲਾਭੁ ਸਦਾ ਖਟਿਆ
ਨਾਮੁ ਅਪਾਰੁ ॥

ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ
ਕਰਮਿ ਪੀਆਵਣਹਾਰੁ ॥

ਨਾਨਕ ਸਚੁ ਸਲਾਹੀਐ ਧੰਨੁ
ਸਵਾਰਣਹਾਰੁ ॥੨॥

ਪਉੜੀ ॥

ਜਿਨਾ ਅੰਦਰਿ ਕੂੜੁ ਵਰਤੈ ਸਚੁ ਨ
ਭਾਵਈ ॥

ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥

ਕੂੜਿਆਰੀ ਰਜੈ ਕੂੜਿ ਜਿਉ ਵਿਸਟਾ
ਕਾਗੁ ਖਾਵਈ ॥

ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ
ਧਿਆਵਈ ॥

ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ
ਪਾਪੁ ਲਹਿ ਜਾਵਈ ॥੧੦॥

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ
ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ
ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ
ਜਾਣੈ ਜਾਣੁ ॥

ਆਸਾ ਮਨਸਾ ਜਲਾਇ ਤੂ ਹੋਇ ਰਹੁ
ਮਿਹਮਾਣੁ ॥

ਸਤਿਗੁਰ ਕੈ ਭਾਣੈ ਭੀ ਚਲਹਿ ਤਾ
ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ
ਧਿਗੁ ਪੈਨਣੁ ਧਿਗੁ ਖਾਣੁ ॥੧॥

Dealing in this true merchandise, one earns the profit of
the incomparable Naam.

In the midst of poison, the Ambrosial Nectar is revealed;
by His Mercy, one drinks it in.

O Nanak, praise the True Lord; blessed is the Creator, the
Embellisher. ||2||

Pauree:

Those who are permeated by falsehood, do not love the
Truth.

If someone speaks the Truth, falsehood is burnt away.

The false are satisfied by falsehood, like the crows who
eat manure.

When the Lord grants His Grace, then one meditates on
the Naam, the Name of the Lord.

As Gurmukh, worship the Lord's Name in adoration; fraud
and sin shall disappear. ||10||

Shalok, Third Mahalaa:

O Shaykh, you wander in the four directions, blown by
the four winds; bring your mind back to the home of the
One Lord.

Renounce your petty arguments, and realize the Word of
the Guru's Shabad.

Bow in humble respect before the True Guru; He is the
Knower who knows everything.

Burn away your hopes and desires, and live like a guest in
this world.

If you walk in harmony with the True Guru's Will, then
you shall be honored in the Court of the Lord.

O Nanak, those who do not contemplate the Naam, the
Name of the Lord - cursed are their clothes, and cursed is
their food. ||1||

ਮਃ ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ
ਕਹਣੁ ਨ ਜਾਇ ॥

ਨਾਨਕ ਗੁਰਮੁਖਿ ਹਰਿ ਗੁਣ ਰਵਹਿ
ਗੁਣ ਮਹਿ ਰਹੈ ਸਮਾਇ ॥੨॥

ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਯੀ
ਭਗਤਿ ਕਰਿ ॥

ਹਰਿ ਪਾਟੁ ਲਗਾ ਅਧਿਕਾਈ ਬਹੁ
ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ
ਬਿਬੇਕੁ ਕਰਿ ॥

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ
ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ
ਹਰਿ ਸਤਿ ਹਰਿ ॥੧੧॥

੬੪੭

ਸਲੋਕੁ ਮਃ ੩ ॥

ਪਰਥਾਇ ਸਾਖੀ ਮਹਾ ਪੁਰਖ ਬੋਲਦੇ
ਸਾਝੀ ਸਗਲ ਜਹਾਨੈ ॥

ਗੁਰਮੁਖਿ ਹੋਇ ਸੁ ਭਉ ਕਰੇ
ਆਪਣਾ ਆਪੁ ਪਛਾਣੈ ॥

ਗੁਰ ਪਰਸਾਦੀ ਜੀਵਤੁ ਮਰੈ ਤਾ ਮਨ
ਹੀ ਤੇ ਮਨੁ ਮਾਨੈ ॥

ਜਿਨ ਕਉ ਮਨ ਕੀ ਪਰਤੀਤਿ
ਨਾਹੀ ਨਾਨਕ ਸੇ ਕਿਆ ਕਥਹਿ
ਗਿਆਨੈ ॥੧॥

ਮਃ ੩ ॥

ਗੁਰਮੁਖਿ ਚਿਤੁ ਨ ਲਾਇਓ ਅੰਤਿ
ਦੁਖੁ ਪਹੁਤਾ ਆਇ ॥

Third Mahalaa:

There is no end to the Lord's Glorious Praises; His worth cannot be described.

O Nanak, the Gurmukhs chant the Glorious Praises of the Lord; they are absorbed in His Glorious Virtues. ||2||

Pauree:

The Lord has adorned the coat of the body; He has embroidered it with devotional worship.

The Lord has woven His silk into it, in so many ways and fashions.

How rare is that man of understanding, who understands, and deliberates within.

He alone understands these deliberations, whom the Lord Himself inspires to understand.

Poor servant Nanak speaks: the Gurmukhs know the Lord, the Lord is True. ||11||

647

Shalok, Third Mahalaa:

Great men speak the teachings by relating them to individual situations, but the whole world shares in them.

One who becomes Gurmukh knows the Fear of God, and realizes his own self.

If, by Guru's Grace, one remains dead while yet alive, the mind becomes content in itself.

Those who have no faith in their own minds, O Nanak - how can they speak of spiritual wisdom? ||1||

Third Mahalaa:

Those who do not focus their consciousness on the Lord, as Gurmukh, suffer pain and grief in the end.

ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ
ਕਾਈ ਪਾਇ ॥

They are blind, inwardly and outwardly, and they do not understand anything.

ਪੰਡਿਤ ਤਿਨ ਕੀ ਬਰਕਤੀ ਸਭੁ
ਜਗਤੁ ਖਾਇ ਜੇ ਰਤੇ ਹਰਿ ਨਾਇ ॥

O Pandit, O religious scholar, the whole world is fed for the sake of those who are attuned to the Lord's Name.

ਜਿਨ ਗੁਰ ਕੈ ਸਬਦਿ ਸਲਾਹਿਆ
ਹਰਿ ਸਿਉ ਰਹੇ ਸਮਾਇ ॥

Those who praise the Word of the Guru's Shabad, remain blended with the Lord.

ਪੰਡਿਤ ਦੂਜੈ ਭਾਇ ਬਰਕਤਿ ਨ
ਹੋਵਈ ਨਾ ਧਨੁ ਪਲੈ ਪਾਇ ॥

O Pandit, O religious scholar, no one is satisfied, and no one finds true wealth through the love of duality.

ਪੜਿ ਥਕੇ ਸੰਤੋਖੁ ਨ ਆਇਓ
ਅਨਦਿਨੁ ਜਲਤ ਵਿਹਾਇ ॥

They have grown weary of reading scriptures, but still, they do not find contentment, and they pass their lives burning, night and day.

ਕੂਕ ਪੂਕਾਰ ਨ ਚੁਕਈ ਨਾ ਸੰਸਾ
ਵਿਚਹੁ ਜਾਇ ॥

Their cries and complaints never end, and doubt does not depart from within them.

ਨਾਨਕ ਨਾਮ ਵਿਗੁਣਿਆ ਮੁਹਿ ਕਾਲੈ
ਉਠਿ ਜਾਇ ॥੨॥

O Nanak, without the Naam, the Name of the Lord, they rise up and depart with blackened faces. ||2||

ਪਉੜੀ ॥

Pauree:

ਹਰਿ ਸਜਣ ਮੇਲਿ ਪਿਆਰੇ ਮਿਲਿ
ਪੰਥੁ ਦਸਾਈ ॥

O Beloved, lead me to meet my True Friend; meeting with Him, I shall ask Him to show me the Path.

ਜੇ ਹਰਿ ਦਸੇ ਮਿਤੁ ਤਿਸੁ ਹਉ ਬਲਿ
ਜਾਈ ॥

I am a sacrifice to that Friend, who shows it to me.

ਗੁਣ ਸਾਝੀ ਤਿਨ ਸਿਉ ਕਰੀ ਹਰਿ
ਨਾਮੁ ਧਿਆਈ ॥

I share His Virtues with Him, and meditate on the Lord's Name.

ਹਰਿ ਸੇਵੀ ਪਿਆਰਾ ਨਿਤ ਸੇਵਿ
ਹਰਿ ਸੁਖੁ ਪਾਈ ॥

I serve my Beloved Lord forever; serving the Lord, I have found peace.

ਬਲਿਹਾਰੀ ਸਤਿਗੁਰ ਤਿਸੁ ਜਿਨਿ
ਸੋਝੀ ਪਾਈ ॥੧੨॥

I am a sacrifice to the True Guru, who has imparted this understanding to me. ||12||

ਸਲੋਕੁ ਮਃ ੩ ॥

Shalok, Third Mahalaa:

ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ
ਜੁਗ ਚਾਰਿ ॥

O Pandit, O religious scholar, your filth shall not be erased, even if you read the Vedas for four ages.

ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ
ਹਉਮੈ ਨਾਮੁ ਵਿਸਾਰਿ ॥

The three qualities are the roots of Maya; in egotism, one forgets the Naam, the Name of the Lord.

ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ
ਵਾਪਾਰਿ ॥

The Pandits are deluded, attached to duality, and they deal
only in Maya.

ਅੰਤਰਿ ਤ੍ਰਿਸਨਾ ਭੁਖ ਹੈ ਮੂਰਖ
ਭੁਖਿਆ ਮੁਏ ਗਵਾਰ ॥

They are filled with thirst and hunger; the ignorant fools
starve to death.

ਸਤਿਗੁਰਿ ਸੇਵਿਐ ਸੁਖੁ ਪਾਇਆ
ਸਚੈ ਸਬਦਿ ਵੀਚਾਰਿ ॥

Serving the True Guru, peace is obtained, contemplating
the True Word of the Shabad.

ਅੰਦਰਹੁ ਤ੍ਰਿਸਨਾ ਭੁਖ ਗਈ ਸਚੈ
ਨਾਇ ਪਿਆਰਿ ॥

Hunger and thirst have departed from within me; I am in
love with the True Name.

ਨਾਨਕ ਨਾਮਿ ਰਤੇ ਸਹਜੇ ਰਜੇ
ਜਿਨਾ ਹਰਿ ਰਖਿਆ ਉਰਿ
ਧਾਰਿ ॥੧॥

O Nanak, those who are imbued with the Naam, who keep
the Lord clasped tightly to their hearts, are automatically
satisfied. ||1||

ਮਃ ੩ ॥

Third Mahalaa:

ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ
ਲਗਾ ਬਹੁਤਾ ਆਇ ॥

The self-willed manmukh does not serve the Lord's Name,
and so he suffers in horrible pain.

ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ
ਨ ਕਾਈ ਪਾਇ ॥

He is filled with the darkness of ignorance, and he does not
understand anything.

ਮਨਹਠਿ ਸਹਜਿ ਨ ਬੀਜਿਓ ਭੁਖਾ
ਕਿ ਅਗੈ ਖਾਇ ॥

Because of his stubborn mind, he does not plant the seeds
of intuitive peace; what will he eat in the world hereafter,
to satisfy his hunger?

ਨਾਮੁ ਨਿਧਾਨੁ ਵਿਸਾਰਿਆ ਦੂਜੈ
ਲਗਾ ਜਾਇ ॥

He has forgotten the treasure of the Naam; he is caught in
the love of duality.

ਨਾਨਕ ਗੁਰਮੁਖਿ ਮਿਲਹਿ
ਵਡਿਆਈਆ ਜੇ ਆਪੇ ਮੇਲਿ
ਮਿਲਾਇ ॥੨॥

O Nanak, the Gurmukhs are honored with glory, when the
Lord Himself unites them in His Union. ||2||

ਪਉੜੀ ॥

Pauree:

ਹਰਿ ਰਸਨਾ ਹਰਿ ਜਸੁ ਗਾਵੈ ਖਰੀ
ਸੁਹਾਵਣੀ ॥

The tongue which sings the Lord's Praises, is so very
beautiful.

ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ
ਹਰਿ ਭਾਵਣੀ ॥

One who speaks the Lord's Name, with mind, body and
mouth, is pleasing to the Lord.

ਜੋ ਗੁਰਮੁਖਿ ਚਖੈ ਸਾਦੁ ਸਾ
ਤ੍ਰਿਪਤਾਵਣੀ ॥

That Gurmukh tastes the sublime taste of the Lord, and is
satisfied.

ਗੁਣ ਗਾਵੈ ਪਿਆਰੇ ਨਿਤ ਗੁਣ
ਗਾਇ ਗੁਣੀ ਸਮਝਾਵਣੀ ॥
ਜਿਸੁ ਹੋਵੈ ਆਪਿ ਦਇਆਲੁ ਸਾ
ਸਤਿਗੁਰੂ ਗੁਰੂ ਬੁਲਾਵਣੀ ॥੧੩॥

She sings continually the Glorious Praises of her Beloved;
singing His Glorious Praises, she is uplifted.

She is blessed with the Lord's Mercy, and she chants the
Words of the Guru, the True Guru. ||13||

ਸਲੋਕੁ ਮਃ ੩ ॥

ਹਸਤੀ ਸਿਰਿ ਜਿਉ ਅੰਕਸੁ ਹੈ
ਅਹਰਣਿ ਜਿਉ ਸਿਰੁ ਦੇਇ ॥
ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ
ਕਰੇਇ ॥

Shalok, Third Mahalaa:

The elephant offers its head to the reins, and the anvil
offers itself to the hammer;

just so, we offer our minds and bodies to our Guru; we
stand before Him, and serve Him.

੬੪੮

ਇਉ ਗੁਰਮੁਖਿ ਆਪੁ ਨਿਵਾਰੀਐ
ਸਭੁ ਰਾਜੁ ਸ੍ਰਿਸਟਿ ਕਾ ਲੇਇ ॥
ਨਾਨਕ ਗੁਰਮੁਖਿ ਬੁਝੀਐ ਜਾ ਆਪੇ
ਨਦਰਿ ਕਰੇਇ ॥੧॥

648

This is how the Gurmukhs eliminate their self-conceit, and
come to rule the whole world.

O Nanak, the Gurmukh understands, when the Lord casts
His Glance of Grace. ||1||

ਮਃ ੩ ॥

ਜਿਨ ਗੁਰਮੁਖਿ ਨਾਮੁ ਧਿਆਇਆ
ਆਏ ਤੇ ਪਰਵਾਣੁ ॥

Third Mahalaa:

Blessed and approved is the coming into the world, of
those Gurmukhs who meditate on the Naam, the Name
of the Lord.

O Nanak, they save their families, and they are honored in
the Court of the Lord. ||2||

ਨਾਨਕ ਕੁਲ ਉਧਾਰਹਿ ਆਪਣਾ
ਦਰਗਹ ਪਾਵਹਿ ਮਾਣੁ ॥੨॥

ਪਉੜੀ ॥

ਗੁਰਮੁਖਿ ਸਖੀਆ ਸਿਖ ਗੁਰੂ
ਮੇਲਾਈਆ ॥

Pauree:

The Guru unites His Sikhs, the Gurmukhs, with the Lord.

ਇਕਿ ਸੇਵਕ ਗੁਰ ਪਾਸਿ ਇਕਿ
ਗੁਰਿ ਕਾਰੈ ਲਾਈਆ ॥

The Guru keeps some of them with Himself, and engages
others in His Service.

ਜਿਨਾ ਗੁਰੁ ਪਿਆਰਾ ਮਨਿ ਚਿਤਿ
ਤਿਨਾ ਭਾਉ ਗੁਰੂ ਦੇਵਾਈਆ ॥

Those who cherish their Beloved in their conscious minds,
the Guru blesses them with His Love.

ਗੁਰ ਸਿਖਾ ਇਕੋ ਪਿਆਰੁ ਗੁਰ
ਮਿਤਾ ਪੁਤਾ ਭਾਈਆ ॥

The Guru loves all of His Gursikhs equally well, like
friends, children and siblings.

ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ
ਆਖਿ ਗੁਰੂ ਜੀਵਾਈਆ ॥੧੪॥

So chant the Name of the Guru, the True Guru, everyone!
Chanting the Name of the Guru, Guru, you shall be
rejuvenated. ||14||

ਸਲੋਕੁ ਮਃ ੩ ॥

Shalok, Third Mahalaa:

ਨਾਨਕ ਨਾਮੁ ਨ ਚੇਤਨੀ ਅਗਿਆਨੀ
ਅੰਧੁਲੇ ਅਵਰੇ ਕਰਮ ਕਮਾਹਿ ॥

O Nanak, the blind, ignorant fools do not remember the
Naam, the Name of the Lord; they involve themselves in
other activities.

ਜਮ ਦਰਿ ਬਧੇ ਮਾਰੀਅਹਿ ਫਿਰਿ
ਵਿਸਟਾ ਮਾਹਿ ਪਚਾਹਿ ॥੧॥

They are bound and gagged at the door of the Messenger
of Death; they are punished, and in the end, they rot away
in manure. ||1||

ਮਃ ੩ ॥

Third Mahalaa:

ਨਾਨਕ ਸਤਿਗੁਰੁ ਸੇਵਹਿ ਆਪਣਾ ਸੇ
ਜਨ ਸਚੇ ਪਰਵਾਣੁ ॥

O Nanak, those humble beings are true and approved, who
serve their True Guru.

ਹਰਿ ਕੈ ਨਾਇ ਸਮਾਇ ਰਹੇ ਚੂਕਾ
ਆਵਣੁ ਜਾਣੁ ॥੨॥

They remain absorbed in the Name of the Lord, and their
comings and goings cease. ||2||

ਪਉੜੀ ॥

Pauree:

ਧਨੁ ਸੰਪੈ ਮਾਇਆ ਸੰਚੀਐ ਅੰਤੇ
ਦੁਖਦਾਈ ॥

Gathering the wealth and property of Maya, brings only
pain in the end.

ਘਰ ਮੰਦਰ ਮਹਲ ਸਵਾਰੀਅਹਿ
ਕਿਛੁ ਸਾਥਿ ਨ ਜਾਈ ॥

Homes, mansions and adorned palaces will not go with
anyone.

ਹਰ ਰੰਗੀ ਤੁਰੇ ਨਿਤ ਪਾਲੀਅਹਿ
ਕਿਤੈ ਕਾਮਿ ਨ ਆਈ ॥

He may breed horses of various colors, but these will not
be of any use to him.

ਜਨ ਲਾਵਹੁ ਚਿਤੁ ਹਰਿ ਨਾਮ ਸਿਉ
ਅੰਤਿ ਹੋਇ ਸਖਾਈ ॥

O human, link your consciousness to the Lord's Name, and
in the end, it shall be your companion and helper.

ਜਨ ਨਾਨਕ ਨਾਮੁ ਧਿਆਇਆ
ਗੁਰਮੁਖਿ ਸੁਖੁ ਪਾਈ ॥੧੫॥

Servant Nanak meditates on the Naam, the Name of the
Lord; the Gurmukh is blessed with peace. ||15||

ਸਲੋਕੁ ਮਃ ੩ ॥

Shalok, Third Mahalaa:

ਬਿਨੁ ਕਰਮੈ ਨਾਉ ਨ ਪਾਈਐ ਪੂਰੈ
ਕਰਮਿ ਪਾਇਆ ਜਾਇ ॥

Without the karma of good actions, the Name is not
obtained; it can be obtained only by perfect good karma.

ਨਾਨਕ ਨਦਰਿ ਕਰੇ ਜੇ ਆਪਣੀ ਤਾ
ਗੁਰਮਤਿ ਮੇਲਿ ਮਿਲਾਇ ॥੧॥

O Nanak, if the Lord casts His Glance of Grace, then
under Guru's Instruction, one is united in His Union. ||1||

ਮਃ ੧ ॥

ਇਕ ਦਝਹਿ ਇਕ ਦਬੀਅਹਿ
ਇਕਨਾ ਕੁਤੇ ਖਾਹਿ ॥

Some are cremated, and some are buried; some are eaten
by dogs.

ਇਕਿ ਪਾਣੀ ਵਿਚਿ ਉਸਟੀਅਹਿ
ਇਕਿ ਭੀ ਫਿਰਿ ਹਸਣਿ ਪਾਹਿ ॥

Some are thrown into water, while others are thrown into
wells.

ਨਾਨਕ ਏਵ ਨ ਜਾਪਈ ਕਿਥੈ ਜਾਇ
ਸਮਾਹਿ ॥੨॥

O Nanak, it is not known, where they go and into what
they merge. ||2||

ਪਉੜੀ ॥

Pauree:

ਤਿਨ ਕਾ ਖਾਧਾ ਪੈਧਾ ਮਾਇਆ ਸਭੁ
ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥

The food and clothes, and all the worldly possessions of
those who are attuned to the Lord's Name are sacred.

ਤਿਨ ਕੇ ਘਰ ਮੰਦਰ ਮਹਲ ਸਰਾਈ
ਸਭਿ ਪਵਿਤੁ ਹਹਿ ਜਿਨੀ ਗੁਰਮੁਖਿ
ਸੇਵਕ ਸਿਖ ਅਭਿਆਗਤ ਜਾਇ
ਵਰਸਾਤੇ ॥

All the homes, temples, palaces and way-stations are sacred,
where the Gurmukhs, the selfless servants, the Sikhs and the
renouncers of the world, go and take their rest.

ਤਿਨ ਕੇ ਤੁਰੇ ਜੀਨ ਖੁਰਗੀਰ ਸਭਿ
ਪਵਿਤੁ ਹਹਿ ਜਿਨੀ ਗੁਰਮੁਖਿ ਸਿਖ
ਸਾਧ ਸੰਤ ਚੜਿ ਜਾਤੇ ॥

All the horses, saddles and horse blankets are sacred, upon
which the Gurmukhs, the Sikhs, the Holy and the Saints,
mount and ride.

ਤਿਨ ਕੇ ਕਰਮ ਧਰਮ ਕਾਰਜ ਸਭਿ
ਪਵਿਤੁ ਹਹਿ ਜੋ ਬੋਲਹਿ ਹਰਿ ਹਰਿ
ਰਾਮ ਨਾਮੁ ਹਰਿ ਸਾਤੇ ॥

All the rituals and Dharmic practices and deeds are sacred,
for those who utter the Name of the Lord, Har, Har, the
True Name of the Lord.

ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ
ਸਿਖ ਗੁਰੂ ਪਹਿ ਜਾਤੇ ॥੧੬॥

Those Gurmukhs, those Sikhs, who have purity as their
treasure, go to their Guru. ||16||

ਸਲੋਕੁ ਮਃ ੩ ॥

Shalok, Third Mahalaa:

ਨਾਨਕ ਨਾਵਹੁ ਘੁਥਿਆ ਹਲਤੁ
ਪਲਤੁ ਸਭੁ ਜਾਇ ॥

O Nanak, forsaking the Name, he loses everything, in this
world and the next.

ਜਪੁ ਤਪੁ ਸੰਜਮੁ ਸਭੁ ਹਿਰਿ ਲਇਆ
ਮੁਠੀ ਦੂਜੈ ਭਾਇ ॥

Chanting, deep meditation and austere self-disciplined
practices are all wasted; he is deceived by the love of
duality.

ਜਮ ਦਰਿ ਬਧੇ ਮਾਰੀਅਹਿ ਬਹੁਤੀ
ਮਿਲੈ ਸਜਾਇ ॥੧॥

੬੪੯

ਮਃ ੩ ॥

ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ
ਨਾਲਿ ਮੋਹੁ ਪਿਆਰੁ ॥

ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ
ਵਾਰੇ ਵਾਰ ॥

ਤ੍ਰਿਸਨਾ ਕਦੇ ਨ ਬੁਝਈ ਦੁਬਿਧਾ
ਹੋਇ ਖੁਆਰੁ ॥

ਮੁਹ ਕਾਲੇ ਤਿਨਾ ਨਿੰਦਕਾ ਤਿਤੁ
ਸਚੈ ਦਰਬਾਰਿ ॥

ਨਾਨਕ ਨਾਮ ਵਿਹੁਣਿਆ ਨਾ
ਉਰਵਾਰਿ ਨ ਪਾਰਿ ॥੨॥

ਪਉੜੀ ॥

ਜੋ ਹਰਿ ਨਾਮੁ ਧਿਆਇਦੇ ਸੇ ਹਰਿ
ਹਰਿ ਨਾਮਿ ਰਤੇ ਮਨ ਮਾਹੀ ॥

ਜਿਨਾ ਮਨਿ ਚਿਤਿ ਇਕੁ
ਅਰਾਧਿਆ ਤਿਨਾ ਇਕਸ ਬਿਨੁ
ਦੂਜਾ ਕੋ ਨਾਹੀ ॥

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ
ਮਸਤਕਿ ਲੇਖੁ ਲਿਖਾਹੀ ॥

ਹਰਿ ਕੇ ਗੁਣ ਨਿਤ ਗਾਵਦੇ ਹਰਿ
ਗੁਣ ਗਾਇ ਗੁਣੀ ਸਮਝਾਹੀ ॥

ਵਡਿਆਈ ਵਡੀ ਗੁਰਮੁਖਾ ਗੁਰ
ਪੂਰੈ ਹਰਿ ਨਾਮਿ ਸਮਾਹੀ ॥੧੭॥

ਸਲੋਕੁ ਮਃ ੩ ॥

ਸਤਿਗੁਰ ਕੀ ਸੇਵਾ ਗਾਖੜੀ ਸਿਰੁ
ਦੀਜੈ ਆਪੁ ਗਵਾਇ ॥

He is bound and gagged at the door of the Messenger of
Death. He is beaten, and receives terrible punishment. ||1||

649

Third Mahalaa:

They inflict their hatred upon the Saints, and they love the
wicked sinners.

They find no peace in either this world or the next; they
are born only to die, again and again.

Their hunger is never satisfied, and they are ruined by
duality.

The faces of these slanderers are blackened in the Court of
the True Lord.

O Nanak, without the Naam, they find no shelter on either
this shore, or the one beyond. ||2||

Pauree:

Those who meditate on the Lord's Name, are imbued with
the Name of the Lord, Har, Har, in their minds.

For those who worship the One Lord in their conscious
minds, there is no other than the One Lord.

They alone serve the Lord, upon whose foreheads such
pre-ordained destiny is written.

They continually sing the Glorious Praises of the Lord,
and singing the Glories of the Glorious Lord, they are
uplifted.

Great is the greatness of the Gurmukhs, who, through the
Perfect Guru, remain absorbed in the Lord's Name. ||17||

Shalok, Third Mahalaa:

It is very difficult to serve the True Guru; offer your head,
and eradicate self-conceit.

ਸਬਦਿ ਮਰਹਿ ਫਿਰਿ ਨਾ ਮਰਹਿ ਤਾ
ਸੇਵਾ ਪਵੈ ਸਭ ਥਾਇ ॥

One who dies in the Word of the Shabad shall never have to die again; his service is totally approved.

ਪਾਰਸ ਪਰਸਿਐ ਪਾਰਸੁ ਹੋਵੈ ਸਚਿ
ਰਹੈ ਲਿਵ ਲਾਇ ॥

Touching the philosopher's stone, one becomes the philosopher's stone, which transforms lead into gold; remain lovingly attached to the True Lord.

ਜਿਸੁ ਪੂਰਬਿ ਹੋਵੈ ਲਿਖਿਆ ਤਿਸੁ
ਸਤਿਗੁਰੁ ਮਿਲੈ ਪ੍ਰਭੁ ਆਇ ॥

One who has such pre-ordained destiny, comes to meet the True Guru and God.

ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ
ਬਖਸੇ ਸੋ ਪਵੈ ਥਾਇ ॥੧॥

O Nanak, the Lord's servant does not meet Him because of his own account; he alone is acceptable, whom the Lord forgives. ||1||

ਮਃ ੩ ॥

Third Mahalaa:

ਮਹਲੁ ਕੁਮਹਲੁ ਨ ਜਾਣਨੀ ਮੂਰਖ
ਅਪਣੈ ਸੁਆਇ ॥

The fools do not know the difference between good and bad; they are deceived by their self-interests.

ਸਬਦੁ ਚੀਨਹਿ ਤਾ ਮਹਲੁ ਲਹਹਿ
ਜੋਤੀ ਜੋਤਿ ਸਮਾਇ ॥

But if they contemplate the Word of the Shabad, they obtain the Mansion of the Lord's Presence, and their light merges in the Light.

ਸਦਾ ਸਚੇ ਕਾ ਭਉ ਮਨਿ ਵਸੈ ਤਾ
ਸਭਾ ਸੋਝੀ ਪਾਇ ॥

The Fear of God is always on their minds, and so they come to understand everything.

ਸਤਿਗੁਰੁ ਅਪਣੈ ਘਰਿ ਵਰਤਦਾ
ਆਪੇ ਲਏ ਮਿਲਾਇ ॥

The True Guru is pervading the homes within; He Himself blends them with the Lord.

ਨਾਨਕ ਸਤਿਗੁਰਿ ਮਿਲਿਐ ਸਭ
ਪੂਰੀ ਪਈ ਜਿਸ ਨੋ ਕਿਰਪਾ ਕਰੇ
ਰਜਾਇ ॥੨॥

O Nanak, they meet the True Guru, and all their desires are fulfilled, if the Lord grants His Grace and so wills. ||2||

ਪਉੜੀ ॥

Pauree:

ਧੰਨੁ ਧਨੁ ਭਾਗ ਤਿਨਾ ਭਗਤ
ਜਨਾ ਜੋ ਹਰਿ ਨਾਮਾ ਹਰਿ ਮੁਖਿ
ਕਹਤਿਆ ॥

Blessed, blessed is the good fortune of those devotees, who, with their mouths, utter the Name of the Lord.

ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ
ਹਰਿ ਜਸੁ ਸੁਣੀ ਸੁਣਤਿਆ ॥

Blessed, blessed is the good fortune of those Saints, who, with their ears, listen to the Lord's Praises.

ਧਨੁ ਧਨੁ ਭਾਗ ਤਿਨਾ ਸਾਧ ਜਨਾ
ਹਰਿ ਕੀਰਤਨੁ ਗਾਇ ਗੁਣੀ ਜਨ
ਬਣਤਿਆ ॥

Blessed, blessed is the good fortune of those holy people, who sing the Kirtan of the Lord's Praises, and so become virtuous.

ਪਨੁ ਪਨੁ ਭਾਗ ਤਿਨਾ ਗੁਰਮੁਖਾ ਜੋ
ਗੁਰਸਿਖ ਲੈ ਮਨੁ ਜਿਣਤਿਆ ॥
ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ
ਗੁਰ ਚਰਣੀ ਸਿਖ ਪੜਤਿਆ ॥੧੮॥

ਸਲੋਕੁ ਮਃ ੩ ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ
ਏਕ ਸਬਦਿ ਲਿਵ ਲਾਇ ॥

ਨਵ ਨਿਧੀ ਅਠਾਰਹ ਸਿਧੀ ਪਿਛੈ
ਲਗੀਆ ਫਿਰਹਿ ਜੋ ਹਰਿ ਹਿਰਦੈ
ਸਦਾ ਵਸਾਇ ॥

ਬਿਨੁ ਸਤਿਗੁਰ ਨਾਉ ਨ ਪਾਈਐ
ਬੁਝਹੁ ਕਰਿ ਵੀਚਾਰੁ ॥

ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ
ਸੁਖੁ ਪਾਏ ਜੁਗ ਚਾਰਿ ॥੧॥

ਮਃ ੩ ॥

ਕਿਆ ਗਭਰੂ ਕਿਆ ਬਿਰਧਿ ਹੈ
ਮਨਮੁਖ ਤ੍ਰਿਸਨਾ ਭੁਖ ਨ ਜਾਇ ॥

ਗੁਰਮੁਖਿ ਸਬਦੇ ਰਤਿਆ ਸੀਤਲੁ
ਹੋਏ ਆਪੁ ਗਵਾਇ ॥

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ
ਭੁਖ ਨ ਲਗੈ ਆਇ ॥

੬੫੦

ਨਾਨਕ ਜਿ ਗੁਰਮੁਖਿ ਕਰਹਿ ਸੇ
ਪਰਵਾਣੁ ਹੈ ਜੋ ਨਾਮਿ ਰਹੇ ਲਿਵ
ਲਾਇ ॥੨॥

ਪਉੜੀ ॥

ਹਉ ਬਲਿਹਾਰੀ ਤਿੰਨ ਕੰਉ ਜੋ
ਗੁਰਮੁਖਿ ਸਿਖਾ ॥

Blessed, blessed is the good fortune of those Gurmukhs,
who live as Gursikhs, and conquer their minds.

But the greatest good fortune of all, is that of the Guru's
Sikhs, who fall at the Guru's feet. ||18||

Shalok, Third Mahalaa:

One who knows God, and who lovingly focuses his
attention on the One Word of the Shabad, keeps his
spirituality intact.

The nine treasures and the eighteen spiritual powers of
the Siddhas follow him, who keeps the Lord enshrined in
his heart.

Without the True Guru, the Name is not found; understand
this, and reflect upon it.

O Nanak, through perfect good destiny, one meets the True
Guru, and finds peace, throughout the four ages. ||1||

Third Mahalaa:

Whether he is young or old, the self-willed manmukh
cannot escape hunger and thirst.

The Gurmukhs are imbued with the Word of the Shabad;
they are at peace, having lost their self-conceit.

They are satisfied and satiated within; they never feel
hungry again.

650

O Nanak, whatever the Gurmukhs do is acceptable; they
remain lovingly absorbed in the Naam, the Name of the
Lord. ||2||

Pauree:

I am a sacrifice to those Sikhs who are Gurmukhs.

ਜੇ ਹਰਿ ਨਾਮੁ ਧਿਆਇਦੇ ਤਿਨ
ਦਰਸਨੁ ਪਿਖਾ ॥

ਸੁਣਿ ਕੀਰਤਨੁ ਹਰਿ ਗੁਣ ਰਵਾ
ਹਰਿ ਜਸੁ ਮਨਿ ਲਿਖਾ ॥

ਹਰਿ ਨਾਮੁ ਸਲਾਹੀ ਰੰਗ ਸਿਉ ਸਭਿ
ਕਿਲਵਿਖ ਕ੍ਰਿਖਾ ॥

ਧਨੁ ਧੰਨੁ ਸੁਹਾਵਾ ਸੇ ਸਰੀਰੁ ਥਾਨੁ ਹੈ
ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥

ਸਲੋਕੁ ਮਃ ੩ ॥

ਗੁਰੁ ਬਿਨੁ ਗਿਆਨੁ ਨ ਹੋਵਈ ਨਾ
ਸੁਖੁ ਵਸੈ ਮਨਿ ਆਇ ॥

ਨਾਨਕ ਨਾਮ ਵਿਹੂਣੇ ਮਨਮੁਖੀ
ਜਾਸਨਿ ਜਨਮੁ ਗਵਾਇ ॥੧॥

ਮਃ ੩ ॥

ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ
ਥਕਿ ਰਹੇ ਲਿਵ ਲਾਇ ॥

ਬਿਨੁ ਸਤਿਗੁਰੁ ਕਿਨੈ ਨ ਪਾਇਓ
ਗੁਰਮੁਖਿ ਮਿਲੈ ਮਿਲਾਇ ॥

ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ
ਹੈ ਧਿਗੁ ਸਿਧੀ ਧਿਗੁ ਕਰਮਾਤਿ ॥

ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ
ਕਰੇ ਜਿਸੁ ਦਾਤਿ ॥

ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ
ਏਹਾ ਸਿਧਿ ਏਹਾ ਕਰਮਾਤਿ ॥੨॥

ਪਉੜੀ ॥

ਹਮ ਢਾਢੀ ਹਰਿ ਪ੍ਰਭ ਖਸਮ ਕੇ
ਨਿਤ ਗਾਵਹ ਹਰਿ ਗੁਣ ਛੰਤਾ ॥

ਹਰਿ ਕੀਰਤਨੁ ਕਰਹ ਹਰਿ ਜਸੁ
ਸੁਣਹ ਤਿਸੁ ਕਵਲਾ ਕੰਤਾ ॥

I behold the Blessed Vision, the Darshan of those who
meditate on the Lord's Name.

Listening to the Kirtan of the Lord's Praises, I contemplate
His virtues; I write His Praises on the fabric of my mind.

I praise the Lord's Name with love, and eradicate all
my sins.

Blessed, blessed and beautiful is that body and place,
where my Guru places His feet. ||19||

Shalok, Third Mahalaa:

Without the Guru, spiritual wisdom is not obtained, and
peace does not come to abide in the mind.

O Nanak, without the Naam, the Name of the Lord, the self-
willed manmukhs depart, after having wasted their lives. ||1||

Third Mahalaa:

All the Siddhas, spiritual masters and seekers search for
the Name; they have grown weary of concentrating and
focusing their attention.

Without the True Guru, no one finds the Name; the
Gurmukhs unite in Union with the Lord.

Without the Name, all food and clothes are worthless;
cursed is such spirituality, and cursed are such miraculous
powers.

That alone is spirituality, and that alone is miraculous
power, which the Carefree Lord spontaneously bestows.

O Nanak, the Lord's Name abides in the mind of the
Gurmukh; this is spirituality, and this is miraculous power. ||2||

Pauree:

I am a minstrel of God, my Lord and Master; every day, I
sing the songs of the Lord's Glorious Praises.

I sing the Kirtan of the Lord's Praises, and I listen to the
Praises of the Lord, the Master of wealth and Maya.

ਹਰਿ ਦਾਤਾ ਸਭੁ ਜਗਤੁ ਭਿਖਾਰੀਆ
ਮੰਗਤ ਜਨ ਜੰਤਾ ॥

ਹਰਿ ਦੇਵਹੁ ਦਾਨੁ ਦਇਆਲ
ਹੋਇ ਵਿਚਿ ਪਾਥਰ ਕ੍ਰਿਮ
ਜੰਤਾ ॥

ਜਨ ਨਾਨਕ ਨਾਮੁ ਧਿਆਇਆ
ਗੁਰਮੁਖਿ ਧਨਵੰਤਾ ॥੨੦॥

ਸਲੋਕੁ ਮਃ ੩ ॥

ਪੜਣਾ ਗੁੜਣਾ ਸੰਸਾਰ ਕੀ ਕਾਰ ਹੈ
ਅੰਦਰਿ ਤ੍ਰਿਸਨਾ ਵਿਕਾਰੁ ॥

ਹਉਮੈ ਵਿਚਿ ਸਭਿ ਪੜਿ ਥਕੇ ਦੂਜੈ
ਭਾਇ ਖੁਆਰੁ ॥

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ
ਸਬਦਿ ਕਰੇ ਵੀਚਾਰੁ ॥

ਅੰਦਰੁ ਖੋਜੈ ਤਤੁ ਲਹੈ ਪਾਏ ਮੋਖ
ਦੁਆਰੁ ॥

ਗੁਣ ਨਿਧਾਨੁ ਹਰਿ ਪਾਇਆ ਸਹਜਿ
ਕਰੇ ਵੀਚਾਰੁ ॥

ਧੰਨੁ ਵਾਪਾਰੀ ਨਾਨਕਾ ਜਿਸੁ
ਗੁਰਮੁਖਿ ਨਾਮੁ ਅਧਾਰੁ ॥੧॥

ਮਃ ੩ ॥

ਵਿਣੁ ਮਨੁ ਮਾਰੇ ਕੋਇ ਨ ਸਿਝਈ
ਵੇਖਹੁ ਕੋ ਲਿਵ ਲਾਇ ॥

ਭੇਖਧਾਰੀ ਤੀਰਥੀ ਭਵਿ ਥਕੇ ਨਾ
ਏਹੁ ਮਨੁ ਮਾਰਿਆ ਜਾਇ ॥

ਗੁਰਮੁਖਿ ਏਹੁ ਮਨੁ ਜੀਵਤੁ ਮਰੈ
ਸਚਿ ਰਹੈ ਲਿਵ ਲਾਇ ॥

ਨਾਨਕ ਇਸੁ ਮਨ ਕੀ ਮਲੁ
ਇਉ ਉਤਰੈ ਹਉਮੈ ਸਬਦਿ
ਜਲਾਇ ॥੨॥

The Lord is the Great Giver; all the world is begging; all beings and creatures are beggars.

O Lord, You are kind and compassionate; You give Your gifts to even worms and insects among the rocks.

Servant Nanak meditates on the Naam, the Name of the Lord; as Gurmukh, he has become truly wealthy. ||20||

Shalok, Third Mahalaa:

Reading and studying are just worldly pursuits, if there is thirst and corruption within.

Reading in egotism, all have grown weary; through the love of duality, they are ruined.

He alone is educated, and he alone is a wise Pandit, who contemplates the Word of the Guru's Shabad.

He searches within himself, and finds the true essence; he finds the Door of Salvation.

He finds the Lord, the treasure of excellence, and peacefully contemplates Him.

Blessed is the trader, O Nanak, who, as Gurmukh, takes the Name as his only Support. ||1||

Third Mahalaa:

Without conquering his mind, no one can be successful. See this, and concentrate on it.

The wandering holy men are tired of making pilgrimages to sacred shrines; they have not been able to conquer their minds.

The Gurmukh has conquered his mind, and he remains lovingly absorbed in the True Lord.

O Nanak, this is how the filth of the mind is removed; the Word of the Shabad burns away the ego. ||2||

ਪਉੜੀ ॥

ਹਰਿ ਹਰਿ ਸੰਤ ਮਿਲਹੁ ਮੇਰੇ ਭਾਈ
ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥

ਹਰਿ ਹਰਿ ਸੀਗਾਰੁ ਬਨਾਵਹੁ ਹਰਿ
ਜਨ ਹਰਿ ਕਾਪੜੁ ਪਹਿਰਹੁ ਖਿਮ
ਕਾ ॥

ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ
ਲਾਗੈ ਪਿਆਰਾ ਪ੍ਰਿਮ ਕਾ ॥

ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ
ਸਭਿ ਕਿਲਬਿਖ ਕਾਟੈ ਇਕ ਪਲਕਾ ॥

ਹਰਿ ਹਰਿ ਦਇਆਲੁ ਹੋਵੈ ਜਿਸੁ
ਉਪਰਿ ਸੇ ਗੁਰਮੁਖਿ ਹਰਿ ਜਪਿ
ਜਿਣਕਾ ॥੨੧॥

੬੫੧

ਸਲੋਕੁ ਮਃ ੩ ॥

ਜਨਮ ਜਨਮ ਕੀ ਇਸੁ ਮਨ ਕਉ
ਮਲੁ ਲਾਗੀ ਕਾਲਾ ਹੋਆ ਸਿਆਹੁ ॥

ਖੰਨਲੀ ਧੋਤੀ ਉਜਲੀ ਨ ਹੋਵਈ ਜੇ
ਸਉ ਧੋਵਣਿ ਪਾਹੁ ॥

ਗੁਰ ਪਰਸਾਦੀ ਜੀਵਤੁ ਮਰੈ ਉਲਟੀ
ਹੋਵੈ ਮਤਿ ਬਦਲਾਹੁ ॥

ਨਾਨਕ ਮੈਲੁ ਨ ਲਗਈ ਨਾ ਫਿਰਿ
ਜੋਨੀ ਪਾਹੁ ॥੧॥

ਮਃ ੩ ॥

ਚਹੁ ਜੁਗੀ ਕਲਿ ਕਾਲੀ ਕਾਂਚੀ
ਇਕ ਉਤਮ ਪਦਵੀ ਇਸੁ ਜੁਗ
ਮਾਹਿ ॥

ਗੁਰਮੁਖਿ ਹਰਿ ਕੀਰਤਿ ਫਲੁ
ਪਾਈਐ ਜਿਨ ਕਉ ਹਰਿ ਲਿਖਿ
ਪਾਹਿ ॥

Pauree:

O Saints of the Lord, O my Siblings of Destiny, please meet with me, and implant the Name of the One Lord within me.

O humble servants of the Lord, adorn me with the decorations of the Lord, Har, Har; let me wear the robes of the Lord's forgiveness.

Such decorations are pleasing to my God; such love is dear to the Lord.

I chant the Name of the Lord, Har, Har, day and night; in an instant, all sins are eradicated.

That Gurmukh, unto whom the Lord becomes merciful, chants the Lord's Name, and wins the game of life. ||21||

651

Shalok, Third Mahalaa:

The filth of countless incarnations sticks to this mind; it has become pitch black.

The oily rag cannot be cleaned by merely washing it, even if it is washed a hundred times.

By Guru's Grace, one remains dead while yet alive; his intellect is transformed, and he becomes detached from the world.

O Nanak, no filth sticks to him, and he does not fall into the womb again. ||1||

Third Mahalaa:

Kali Yuga is called the Dark Age, but the most sublime state is attained in this age.

The Gurmukh obtains the fruit, the Kirtan of the Lord's Praises; this is his destiny, ordained by the Lord.

ਨਾਨਕ ਗੁਰ ਪਰਸਾਦੀ ਅਨਦਿਨੁ
ਭਗਤਿ ਹਰਿ ਉਚਰਹਿ ਹਰਿ ਭਗਤੀ
ਮਾਹਿ ਸਮਾਹਿ ॥੨॥

ਪਉੜੀ ॥

ਹਰਿ ਹਰਿ ਮੇਲਿ ਸਾਧ ਜਨ
ਸੰਗਤਿ ਮੁਖਿ ਬੋਲੀ ਹਰਿ ਹਰਿ
ਭਲੀ ਬਾਣਿ ॥

ਹਰਿ ਗੁਣ ਗਾਵਾ ਹਰਿ ਨਿਤ
ਚਵਾ ਗੁਰਮਤੀ ਹਰਿ ਰੰਗੁ ਸਦਾ
ਮਾਣਿ ॥

ਹਰਿ ਜਪਿ ਜਪਿ ਅਉਖਧ
ਖਾਧਿਆ ਸਭਿ ਰੋਗ ਗਵਾਤੇ
ਦੁਖਾ ਘਾਣਿ ॥

ਜਿਨਾ ਸਾਸਿ ਗਿਰਾਸਿ ਨ
ਵਿਸਰੈ ਸੇ ਹਰਿ ਜਨ ਪੂਰੇ
ਸਹੀ ਜਾਣਿ ॥

ਜੋ ਗੁਰਮੁਖਿ ਹਰਿ ਆਰਾਧਦੇ ਤਿਨ
ਚੂਕੀ ਜਮ ਕੀ ਜਗਤ
ਕਾਣਿ ॥੨੨॥

ਸਲੋਕੁ ਮਃ ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ
ਗਈ ਵਿਹਾਇ ॥

ਸਤਿਗੁਰ ਕਾ ਸਬਦੁ ਸੁਣਿ ਨ
ਜਾਗਿਓ ਅੰਤਰਿ ਨ ਉਪਜਿਓ
ਚਾਉ ॥

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ
ਕਾਰ ਨ ਕਮਾਇ ॥

ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ
ਭਾਇ ॥

ਨਾਨਕ ਗੁਰ ਸਰਣਾਈ ਉਬਰੇ ਸਚੁ
ਮਨਿ ਸਬਦਿ ਧਿਆਇ ॥੧॥

O Nanak, by Guru's Grace, he worships the Lord night and day; he chants the Lord's Name, and remains absorbed in the Lord's devotional worship. ||2||

Pauree:

O Lord, unite me with the Saadh Sangat, the Company of the Holy, so that with my mouth, I may speak the sublime Word of the Guru's Bani.

I sing the Glorious Praises of the Lord, and constantly chant the Lord's Name; through the Guru's Teachings, I enjoy the Lord's Love constantly.

I take the medicine of meditation on the Lord's Name, which has cured all diseases and multitudes of sufferings.

Those who do not forget the Lord, while breathing or eating - know them to be the perfect servants of the Lord.

Those Gurmukhs who worship the Lord in adoration end their subservience to the Messenger of Death, and to the world. ||22||

Shalok, Third Mahalaa:

O man, you have been tormented by a nightmare, and you have passed your life in sleep.

You did not wake to hear the Word of the True Guru's Shabad; you have no inspiration within yourself.

That body burns, which has no virtue, and which does not serve the Guru.

I have seen that the world is burning, in egotism and the love of duality.

O Nanak, those who seek the Guru's Sanctuary are saved; within their minds, they meditate on the True Word of the Shabad. ||1||

ਮਃ ੩ ॥

ਸਬਦਿ ਰਤੇ ਹਉਮੈ ਗਈ ਸੋਭਾਵੰਤੀ
ਨਾਰਿ ॥

ਪਿਰ ਕੈ ਭਾਣੈ ਸਦਾ ਚਲੈ ਤਾ
ਬਨਿਆ ਸੀਗਾਰੁ ॥

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ
ਵਰੁ ਪਾਇਆ ਨਾਰਿ ॥

ਨਾ ਹਰਿ ਮਰੈ ਨ ਕਦੇ ਦੁਖੁ ਲਾਗੈ
ਸਦਾ ਸੁਹਾਗਣਿ ਨਾਰਿ ॥

ਨਾਨਕ ਹਰਿ ਪ੍ਰਭ ਮੇਲਿ ਲਈ ਗੁਰ
ਕੈ ਹੇਤਿ ਪਿਆਰਿ ॥੨॥

ਪਉੜੀ ॥

ਜਿਨਾ ਗੁਰੁ ਗੋਪਿਆ ਆਪਣਾ ਤੇ
ਨਰ ਬੁਰਿਆਰੀ ॥

ਹਰਿ ਜੀਉ ਤਿਨ ਕਾ ਦਰਸਨੁ ਨਾ
ਕਰਹੁ ਪਾਪਿਸਟ ਹਤਿਆਰੀ ॥

ਓਹਿ ਘਰਿ ਘਰਿ ਫਿਰਹਿ ਕੁਸੁਧ
ਮਨਿ ਜਿਉ ਧਰਕਟ ਨਾਰੀ ॥

ਵਡਭਾਗੀ ਸੰਗਤਿ ਮਿਲੇ ਗੁਰਮੁਖਿ
ਸਵਾਰੀ ॥

ਹਰਿ ਮੇਲਹੁ ਸਤਿਗੁਰ ਦਇਆ ਕਰਿ
ਗੁਰ ਕਉ ਬਲਿਹਾਰੀ ॥੨੩॥

ਸਲੋਕੁ ਮਃ ੩ ॥

ਗੁਰ ਸੇਵਾ ਤੇ ਸੁਖੁ ਉਪਜੈ ਫਿਰਿ ਦੁਖੁ
ਨ ਲਗੈ ਆਇ ॥

ਜੰਮਣੁ ਮਰਣਾ ਮਿਟਿ ਗਇਆ ਕਾਲੈ
ਕਾ ਕਿਛੁ ਨ ਬਸਾਇ ॥

ਹਰਿ ਸੇਤੀ ਮਨੁ ਰਵਿ ਰਹਿਆ ਸਚੇ
ਰਹਿਆ ਸਮਾਇ ॥

ਨਾਨਕ ਹਉ ਬਲਿਹਾਰੀ ਤਿੰਨ ਕਉ
ਜੇ ਚਲਨਿ ਸਤਿਗੁਰ ਭਾਇ ॥੧॥

Third Mahalaa:

Attuned to the Word of the Shabad, the soul-bride is rid of egotism, and she is glorified.

If she walks steadily in the way of His Will, then she is adorned with decorations.

Her couch becomes beautiful, and she constantly enjoys her Husband Lord; she obtains the Lord as her Husband.

The Lord does not die, and she never suffers pain; she is a happy soul-bride forever.

O Nanak, the Lord God unites her with Himself; she enshrines love and affection for the Guru. ||2||

Pauree:

Those who conceal and deny their Guru, are the most evil people.

O Dear Lord, let me not even see them; they are the worst sinners and murderers.

They wander from house to house, with impure minds, like wicked, forsaken women.

But by great good fortune, they may meet the Company of the Holy; as Gurmukhs, they are reformed.

O Lord, please be kind and let me meet the True Guru; I am a sacrifice to the Guru. ||23||

Shalok, Third Mahalaa:

Serving the Guru, peace is produced, and then, one does not suffer in pain.

The cycle of birth and death is brought to an end, and death has no power over him at all.

His mind is imbued with the Lord, and he remains merged in the True Lord.

O Nanak, I am a sacrifice to those who walk in the Way of the True Guru's Will. ||1||

ਮਃ ੩ ॥

ਬਿਨੁ ਸਬਦੈ ਸੁਧੁ ਨ ਹੋਵਈ ਜੇ
ਅਨੇਕ ਕਰੈ ਸੀਗਾਰ ॥

੬੫੨

ਪਿਰ ਕੀ ਸਾਰ ਨ ਜਾਣਈ ਦੂਜੈ
ਭਾਇ ਪਿਆਰੁ ॥

ਸਾ ਕੁਸੁਧ ਸਾ ਕੁਲਖਣੀ ਨਾਨਕ
ਨਾਰੀ ਵਿਚਿ ਕੁਨਾਰਿ ॥੨॥

ਪਉੜੀ ॥

ਹਰਿ ਹਰਿ ਅਪਣੀ ਦਇਆ ਕਰਿ
ਹਰਿ ਬੋਲੀ ਬੈਣੀ ॥

ਹਰਿ ਨਾਮੁ ਧਿਆਈ ਹਰਿ ਉਚਰਾ
ਹਰਿ ਲਾਹਾ ਲੈਣੀ ॥

ਜੇ ਜਪਦੇ ਹਰਿ ਹਰਿ ਦਿਨਸੁ ਰਾਤਿ
ਤਿਨ ਹਉ ਕਰਬੈਣੀ ॥

ਜਿਨਾ ਸਤਿਗੁਰੁ ਮੇਰਾ ਪਿਆਰਾ
ਅਰਾਧਿਆ ਤਿਨ ਜਨ ਦੇਖਾ ਨੈਣੀ ॥

ਹਉ ਵਾਰਿਆ ਅਪਣੇ ਗੁਰੁ ਕਉ
ਜਿਨਿ ਮੇਰਾ ਹਰਿ ਸਜਣੁ ਮੇਲਿਆ
ਸੈਣੀ ॥੨੪॥

ਸਲੋਕੁ ਮਃ ੪ ॥

ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ
ਦਾਸਨ ਕੇ ਮਿਤੁ ॥

ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ
ਕੈ ਵਸਿ ਜੰਤੁ ॥

ਹਰਿ ਕੇ ਦਾਸ ਹਰਿ ਧਿਆਇਏ
ਕਰਿ ਪ੍ਰੀਤਮ ਸਿਉ ਨੇਹੁ ॥

ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ
ਜਗ ਮਹਿ ਵਰਸੈ ਮੇਹੁ ॥

Third Mahalaa:

Without the Word of the Shabad, purity is not obtained, even though the soul-bride may adorn herself with all sorts of decorations.

652

She does not know the value of her Husband Lord; she is attached to the love of duality.

She is impure, and ill-mannered, O Nanak; among women, she is the most evil woman. ||2||

Pauree:

Be kind to me, Lord, that I might chant the Word of Your Bani.

May I meditate on the Lord's Name, chant the Lord's Name, and obtain the profit of the Lord's Name.

I am a sacrifice to those who chant the Name of the Lord, Har, Har, day and night.

May I behold with my eyes those who worship and adore my Beloved True Guru.

I am a sacrifice to my Guru, who has united me with my Lord, my friend, my very best friend. ||24||

Shalok, Fourth Mahalaa:

The Lord loves His slaves; the Lord is the friend of His slaves.

The Lord is under the control of His slaves, like the musical instrument under the control of the musician.

The Lord's slaves meditate on the Lord; they love their Beloved.

Please, hear me, O God - let Your Grace rain over the whole world.

ਜੇ ਹਰਿ ਦਾਸਨ ਕੀ ਉਸਤਤਿ ਹੈ ਸਾ
ਹਰਿ ਕੀ ਵਡਿਆਈ ॥

ਹਰਿ ਆਪਣੀ ਵਡਿਆਈ ਭਾਵਦੀ
ਜਨ ਕਾ ਜੈਕਾਰੁ ਕਰਾਈ ॥

ਸੇ ਹਰਿ ਜਨੁ ਨਾਮੁ ਧਿਆਇਦਾ
ਹਰਿ ਹਰਿ ਜਨੁ ਇਕ ਸਮਾਨਿ ॥

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ
ਪੈਜ ਰਖਹੁ ਭਗਵਾਨ ॥੧॥

ਮਃ ੪ ॥

ਨਾਨਕ ਪ੍ਰੀਤਿ ਲਾਈ ਤਿਨਿ ਸਾਚੈ
ਤਿਸੁ ਬਿਨੁ ਰਹਣੁ ਨ ਜਾਈ ॥
ਸਤਿਗੁਰੁ ਮਿਲੈ ਤ ਪੂਰਾ ਪਾਈਐ
ਹਰਿ ਰਸਿ ਰਸਨ ਰਸਾਈ ॥੨॥

ਪਉੜੀ ॥

ਰੈਣਿ ਦਿਨਸੁ ਪਰਭਾਤਿ ਤੂਹੈ ਹੀ
ਗਾਵਣਾ ॥

ਜੀਅ ਜੰਤ ਸਰਬਤ ਨਾਉ ਤੇਰਾ
ਧਿਆਵਣਾ ॥

ਤੂ ਦਾਤਾ ਦਾਤਾਰੁ ਤੇਰਾ ਦਿਤਾ
ਖਾਵਣਾ ॥

ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ
ਬਲਿ ਜਾਵਣਾ ॥੨੫॥

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ
ਮਧਿਮ ਸਤਿਗੁਰ ਕੀ ਪਰਤੀਤਿ
ਨਾਹੀ ॥

ਅੰਦਰਿ ਕਪਟੁ ਸਭੁ ਕਪਟੇ ਕਰਿ
ਜਾਣੈ ਕਪਟੇ ਖਪਹਿ ਖਪਾਹੀ ॥

The praise of the Lord's slaves is the Glory of the Lord.

The Lord loves His Own Glory, and so His humble servant
is celebrated and hailed.

That humble servant of the Lord meditates on the Naam,
the Name of the Lord; the Lord, and the Lord's humble
servant, are one and the same.

Servant Nanak is the slave of the Lord; O Lord, O God,
please, preserve his honor. ||1||

Fourth Mahalaa:

Nanak loves the True Lord; without Him, he cannot even
survive.

Meeting the True Guru, one finds the Perfect Lord, and the
tongue enjoys the sublime essence of the Lord. ||2||

Pauree:

Night and day, morning and night, I sing to You, Lord.

All beings and creatures meditate on Your Name.

You are the Giver, the Great Giver; we eat whatever You
give us.

In the congregation of the devotees, sins are eradicated.

Servant Nanak is forever a sacrifice, a sacrifice, a sacrifice,
O Lord. ||25||

Shalok, Fourth Mahalaa:

He has spiritual ignorance within, and his intellect is dull
and dim; he does not place his faith in the True Guru.

He has deceit within himself, and so he sees deception in
all others; through his deceptions, he is totally ruined.

ਸਤਿਗੁਰ ਕਾ ਭਾਣਾ ਚਿਤਿ ਨ ਆਵੈ
ਆਪਣੈ ਸੁਆਇ ਫਿਰਾਹੀ ॥

The True Guru's Will does not enter into his
consciousness, and so he wanders around, pursuing his
own interests.

ਕਿਰਪਾ ਕਰੇ ਜੇ ਆਪਣੀ ਤਾ ਨਾਨਕ
ਸਬਦਿ ਸਮਾਹੀ ॥੧॥

If He grants His Grace, then Nanak is absorbed into the
Word of the Shabad. ||1||

ਮਃ ੪ ॥

Fourth Mahalaa:

ਮਨਮੁਖ ਮਾਇਆ ਮੋਹਿ
ਵਿਆਪੇ ਦੁਜੈ ਭਾਇ ਮਨੁਆ
ਬਿਰੁ ਨਾਹਿ ॥

The self-willed manmukhs are engrossed in emotional
attachment to Maya; in the love of duality, their minds are
unsteady.

ਅਨਦਿਨੁ ਜਲਤ ਰਹਹਿ ਦਿਨੁ ਰਾਤੀ
ਹਉਮੈ ਖਪਹਿ ਖਪਾਹਿ ॥

Night and day, they are burning; day and night, they are
totally ruined by their egotism.

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ
ਨਿਕਟਿ ਨ ਕੋਈ ਜਾਹਿ ॥

Within them, is the total pitch darkness of greed, and no
one even approaches them.

ਓਇ ਆਪਿ ਦੁਖੀ ਸੁਖੁ ਕਬਹੂ
ਨ ਪਾਵਹਿ ਜਨਮਿ ਮਰਹਿ ਮਰਿ
ਜਾਹਿ ॥

They themselves are miserable, and they never find peace;
they are born, only to die, and die again.

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ
ਗੁਰ ਚਰਨੀ ਚਿਤੁ ਲਾਹਿ ॥੨॥

O Nanak, the True Lord God forgives those, who focus
their consciousness on the Guru's feet. ||2||

ਪਉੜੀ ॥

Pauree:

ਸੰਤ ਭਗਤ ਪਰਵਾਣੁ ਜੋ ਪ੍ਰਭਿ
ਭਾਇਆ ॥

That Saint, that devotee, is acceptable, who is loved by
God.

ਸੇਈ ਬਿਚਖਣ ਜੰਤ ਜਿਨੀ ਹਰਿ
ਧਿਆਇਆ ॥

Those beings are wise, who meditate on the Lord.

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ
ਖਾਇਆ ॥

They eat the food, the treasure of the Ambrosial Naam, the
Name of the Lord.

ਸੰਤ ਜਨਾ ਕੀ ਧੂਰਿ ਮਸਤਕਿ
ਲਾਇਆ ॥

They apply the dust of the feet of the Saints to their
foreheads.

੬੫੩

653

ਨਾਨਕ ਭਏ ਪੁਨੀਤ ਹਰਿ ਤੀਰਥਿ
ਨਾਇਆ ॥੨੬॥

O Nanak, they are purified, bathing in the sacred shrine of
the Lord. ||26||

ਸਲੋਕੁ ਮਃ ੪ ॥

ਗੁਰਮੁਖਿ ਅੰਤਰਿ ਸਾਂਤਿ ਹੈ ਮਨਿ
ਤਨਿ ਨਾਮਿ ਸਮਾਇ ॥

ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ
ਲਿਵ ਲਾਇ ॥

ਨਾਮੁ ਪਦਾਰਥੁ ਪਾਇਆ ਚਿੰਤਾ
ਗਈ ਬਿਲਾਇ ॥

ਸਤਿਗੁਰਿ ਮਿਲਿਐ ਨਾਮੁ ਊਪਜੈ
ਤਿਸਨਾ ਭੁਖ ਸਭ ਜਾਇ ॥

ਨਾਨਕ ਨਾਮੇ ਰਤਿਆ ਨਾਮੋ ਪਲੈ
ਪਾਇ ॥੧॥

ਮਃ ੪ ॥

ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ
ਭ੍ਰਮਿਆ ਘਰੁ ਛੋਡਿ ਗਇਆ ॥

ਓਸੁ ਪਿਛੈ ਵਜੈ ਫਕਤੀ ਮੁਹੁ ਕਾਲਾ
ਆਗੈ ਭਇਆ ॥

ਓਸੁ ਅਰਲੁ ਬਰਲੁ ਮੁਹੁ ਨਿਕਲੈ
ਨਿਤ ਝਗੂ ਸੁਟਦਾ ਮੁਆ ॥

ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ
ਕਿਰਤੁ ਓਸ ਦਾ ਏਹੋ ਜੇਹਾ ਪਇਆ ॥

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ
ਕੂੜੁ ਬੋਲੈ ਕਿਸੈ ਨ ਭਾਵੈ ॥

ਵੇਖਹੁ ਭਾਈ ਵਡਿਆਈ ਹਰਿ ਸੰਤਹੁ
ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ
ਤੈਸਾ ਕੋਈ ਪਾਵੈ ॥

ਏਹੁ ਬ੍ਰਹਮ ਬੀਚਾਰੁ ਹੋਵੈ ਦਰਿ
ਸਾਚੈ ਅਗੋ ਦੇ ਜਨੁ ਨਾਨਕੁ ਆਖਿ
ਸੁਣਾਵੈ ॥੨॥

ਪਉੜੀ ॥

ਗੁਰਿ ਸਚੈ ਬਧਾ ਥੇਹੁ ਰਖਵਾਲੇ
ਗੁਰਿ ਦਿਤੇ ॥

Shalok, Fourth Mahalaa:

Within the Gurmukh is peace and tranquility; his mind and body are absorbed in the Naam, the Name of the Lord.

He contemplates the Naam, he studies the Naam, and he remains lovingly absorbed in the Naam.

He obtains the treasure of the Naam, and his anxiety is dispelled.

Meeting with the Guru, the Naam wells up, and his thirst and hunger are completely relieved.

O Nanak, imbued with the Naam, he gathers in the Naam. ||1||

Fourth Mahalaa:

One who is cursed by the True Guru, abandons his home, and wanders around aimlessly.

He is jeered at, and his face is blackened in the world hereafter.

He babbles incoherently, and foaming at the mouth, he dies.

What can anyone do? Such is his destiny, according to his past deeds.

Wherever he goes, he is a liar, and by telling lies, he not liked by anyone.

O Siblings of Destiny, behold this, the glorious greatness of our Lord and Master, O Saints; as one behaves, so does he receive.

This shall be God's determination in His True Court; servant Nanak predicts and proclaims this. ||2||

Pauree:

The True Guru has established the village; the Guru has appointed its guards and protectors.

ਪੂਰਨ ਹੋਈ ਆਸ ਗੁਰ ਚਰਣੀ ਮਨ
ਰੱਤੇ ॥

My hopes are fulfilled, and my mind is imbued with the
love of the Guru's Feet.

ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ
ਸਭਿ ਹਤੇ ॥

The Guru is infinitely merciful; He has erased all my sins.

ਗੁਰਿ ਅਪਣੀ ਕਿਰਪਾ ਧਾਰਿ ਅਪਣੇ
ਕਰਿ ਲਿਤੇ ॥

The Guru has showered me with His Mercy, and He has
made me His own.

ਨਾਨਕ ਸਦ ਬਲਿਹਾਰ ਜਿਸੁ ਗੁਰ ਕੇ
ਗੁਣ ਇਤੇ ॥੨੭॥

Nanak is forever a sacrifice to the Guru, who has countless
virtues. ||27||

ਸਲੋਕ ਮਃ ੧ ॥

Shalok, First Mahalaa:

ਤਾ ਕੀ ਰਜਾਇ ਲੇਖਿਆ ਪਾਇ
ਅਬ ਕਿਆ ਕੀਜੈ ਪਾਂਡੇ ॥

By His Command, we receive our pre-ordained rewards;
so what can we do now, O Pandit?

ਹੁਕਮੁ ਹੋਆ ਹਾਸਲੁ ਤਦੇ
ਹੋਇ ਨਿਬੜਿਆ ਹੰਢਹਿ ਜੀਅ
ਕਮਾਂਦੇ ॥੧॥

When His Command is received, then it is decided; all
beings move and act accordingly. ||1||

ਮਃ ੨ ॥

Second Mahalaa:

ਨਕਿ ਨਥ ਖਸਮ ਹਥ ਕਿਰਤੁ
ਧਕੇ ਦੇ ॥

The string through the nose is in the hands of the Lord
Master; one's own actions drive him on.

ਜਹਾ ਦਾਣੇ ਤਹਾਂ ਖਾਣੇ ਨਾਨਕਾ
ਸਚੁ ਹੇ ॥੨॥

Wherever his food is, there he eats it; O Nanak, this is the
Truth. ||2||

ਪਉੜੀ ॥

Pauree:

ਸਭੇ ਗਲਾ ਆਪਿ ਥਾਟਿ
ਬਹਾਲੀਓਨੁ ॥

The Lord Himself puts everything in its proper place.

ਆਪੇ ਰਚਨੁ ਰਚਾਇ ਆਪੇ ਹੀ
ਘਾਲੀਓਨੁ ॥

He Himself created the creation, and He Himself
destroys it.

ਆਪੇ ਜੰਤ ਉਪਾਇ ਆਪਿ
ਪ੍ਰਤਿਪਾਲੀਓਨੁ ॥

He Himself fashions His creatures, and He Himself
nourishes them.

ਦਾਸ ਰਖੇ ਕੰਠਿ ਲਾਇ ਨਦਰਿ
ਨਿਹਾਲੀਓਨੁ ॥

He hugs His slaves close in His embrace, and blesses them
with His Glance of Grace.

ਨਾਨਕ ਭਗਤਾ ਸਦਾ ਅਨੰਦੁ ਭਾਉ
ਦੂਜਾ ਜਾਲੀਓਨੁ ॥੨੮॥

O Nanak, His devotees are forever in bliss; they have burnt
away the love of duality. ||28||

ਸਲੋਕੁ ਮਃ ੩ ॥

ਏ ਮਨ ਹਰਿ ਜੀ ਧਿਆਇ ਤੂ ਇਕ
ਮਨਿ ਇਕ ਚਿਤਿ ਭਾਇ ॥

ਹਰਿ ਕੀਆ ਸਦਾ ਸਦਾ
ਵਡਿਆਈਆ ਦੇਇ ਨ ਪਛੋਤਾਇ ॥

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ
ਸੇਵਿਐ ਸੁਖੁ ਪਾਇ ॥

ਨਾਨਕ ਗੁਰਮੁਖਿ ਮਿਲਿ ਰਹੈ ਹਉਮੈ
ਸਬਦਿ ਜਲਾਇ ॥੧॥

ਮਃ ੩ ॥

ਆਪੇ ਸੇਵਾ ਲਾਇਅਨੁ ਆਪੇ ਬਖਸ
ਕਰੇਇ ॥

ਸਭਨਾ ਕਾ ਮਾ ਪਿਉ ਆਪਿ ਹੈ
ਆਪੇ ਸਾਰ ਕਰੇਇ ॥

ਨਾਨਕ ਨਾਮੁ ਧਿਆਇਨਿ ਤਿਨ
ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ
ਹੋਇ ॥੨॥

ਪਉੜੀ ॥

ਤੁ ਕਰਣ ਕਾਰਣ ਸਮਰਥੁ ਹਹਿ ਕਰਤੇ
ਮੈ ਤੁਝ ਬਿਨੁ ਅਵਰੁ ਨ ਕੋਈ ॥

੬੫੪

ਤੁਧੁ ਆਪੇ ਸਿਸਟਿ ਸਿਰਜੀਆ
ਆਪੇ ਫੁਨਿ ਗੋਈ ॥

ਸਭੁ ਇਕੋ ਸਬਦੁ ਵਰਤਦਾ ਜੇ ਕਰੇ
ਸੁ ਹੋਈ ॥

ਵਡਿਆਈ ਗੁਰਮੁਖਿ ਦੇਇ ਪ੍ਰਭੁ
ਹਰਿ ਪਾਵੈ ਸੋਈ ॥

ਗੁਰਮੁਖਿ ਨਾਨਕ ਆਰਾਧਿਆ ਸਭਿ
ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ
॥੨੯॥੧॥ ਸੁਧੁ

Shalok, Third Mahalaa:

O mind, meditate on the Dear Lord, with single-minded conscious concentration.

The glorious greatness of the Lord shall last forever and ever; He never regrets what He gives.

I am forever a sacrifice to the Lord; serving Him, peace is obtained.

O Nanak, the Gurmukh remains merged with the Lord; he burns away his ego through the Word of the Shabad. ||1||

Third Mahalaa:

He Himself enjoins us to serve Him, and He Himself blesses us with forgiveness.

He Himself is the father and mother of all; He Himself cares for us.

O Nanak, those who meditate on the Naam, the Name of the Lord, abide in the home of their inner being; they are honored throughout the ages. ||2||

Pauree:

You are the Creator, all-powerful, able to do anything. Without You, there is no other at all.

654

You Yourself created the world, and You Yourself shall destroy it in the end.

The Word of Your Shabad alone is pervading everywhere; whatever You do, comes to pass.

God blesses the Gurmukh with glorious greatness, and then, he finds the Lord.

As Gurmukh, Nanak worships and adores the Lord; let everyone proclaim, "Blessed, blessed, blessed is He, the Guru!" ||29||1||Sudh||

ਰਾਗੁ ਸੋਰਠਿ ਬਾਣੀ
ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ
ਮੂਏ ਸਿਰੁ ਨਾਈ ॥

ਓਇ ਲੇ ਜਾਰੇ ਓਇ ਲੇ ਗਾਡੇ ਤੇਰੀ
ਗਤਿ ਦੁਹੁ ਨ ਪਾਈ ॥੧॥

ਮਨੁ ਰੇ ਸੰਸਾਰੁ ਅੰਧ ਗਹੇਰਾ ॥

ਚਹੁ ਦਿਸ ਪਸਰਿਓ ਹੈ ਜਮ
ਜੇਵਰਾ ॥੧॥ ਰਹਾਉ ॥

ਕਬਿਤ ਪੜੇ ਪੜਿ ਕਬਿਤਾ ਮੂਏ
ਕਪੜ ਕੇਦਾਰੈ ਜਾਈ ॥

ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ
ਗਤਿ ਇਨਹਿ ਨ ਪਾਈ ॥੨॥

ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ
ਲੇ ਕੰਚਨ ਭਾਰੀ ॥

ਬੋਦ ਪੜੇ ਪੜਿ ਪੰਡਿਤ ਮੂਏ ਰੂਪੁ
ਦੇਖਿ ਦੇਖਿ ਨਾਰੀ ॥੩॥

ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ
ਨਿਰਖਿ ਸਰੀਰਾ ॥

ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ
ਕਹਿ ਉਪਦੇਸੁ ਕਬੀਰਾ ॥੪॥੧॥

ਜਬ ਜਰੀਐ ਤਬ ਹੋਇ ਭਸਮ ਤਨੁ
ਰਹੈ ਕਿਰਮ ਦਲ ਖਾਈ ॥

ਕਾਚੀ ਗਾਗਰਿ ਨੀਰੁ ਪਰਤੁ ਹੈ
ਇਆ ਤਨ ਕੀ ਇਹੈ ਬਡਾਈ ॥੧॥

ਕਾਹੇ ਭਈਆ ਫਿਰਤੋ ਫੂਲਿਆ
ਫੂਲਿਆ ॥

ਜਬ ਦਸ ਮਾਸ ਉਰਧ ਮੁਖ ਰਹਤਾ ਸੋ
ਦਿਨੁ ਕੈਸੇ ਭੂਲਿਆ ॥੧॥ ਰਹਾਉ ॥

Raag Sorat'h, The Word Of
Devotee Kabeer Jee, First House:

One Universal Creator God.

By The Grace Of The True Guru:

Worshipping their idols, the Hindus die; the Muslims die
bowing their heads.

The Hindus cremate their dead, while the Muslims bury
theirs; neither finds Your true state, Lord. ||1||

O mind, the world is a deep, dark pit.

On all four sides, Death has spread his net. ||1||Pause||

Reciting their poems, the poets die; the mystical ascetics
die while journeying to Kaydaar Naat'h.

The Yogis die, with their matted hair, but even they do not
find Your state, Lord. ||2||

The kings die, gathering and hoarding their money,
burying great quantities of gold.

The Pandits die, reading and reciting the Vedas; women
die, gazing at their own beauty. ||3||

Without the Lord's Name, all come to ruin; behold, and
know this, O body.

Without the Name of the Lord, who can find salvation?
Kabear speaks the Teachings. ||4||1||

When the body is burnt, it turns to ashes; if it is not
cremated, then it is eaten by armies of worms.

The unbaked clay pitcher dissolves, when water is poured
into it; this is also the nature of the body. ||1||

Why, O Siblings of Destiny, do you strut around, all puffed
up with pride?

Have you forgotten those days, when you were hanging,
face down, for ten months? ||1||Pause||

ਜਿਉ ਮਧੁ ਮਾਖੀ ਤਿਉ ਸਠੋਰਿ ਰਸੁ
ਜੋਰਿ ਜੋਰਿ ਧਨੁ ਕੀਆ ॥

Like the bee which collects honey, the fool eagerly gathers
and collects wealth.

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ
ਰਹਨ ਕਿਉ ਦੀਆ ॥੨॥

At the time of death, they shout, "Take him away, take him
away! Why leave a ghost lying around?" ||2||

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ
ਆਗੈ ਸਜਨ ਸੁਹੇਲਾ ॥

His wife accompanies him to the threshold, and his friends
and companions beyond.

ਮਰਘਟ ਲਉ ਸਭੁ ਲੋਗੁ ਕੁਟੰਬੁ
ਭਇਓ ਆਗੈ ਹੰਸੁ ਅਕੇਲਾ ॥੩॥

All the people and relatives go as far as the cremation
grounds, and then, the soul-swan goes on alone. ||3||

ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ
ਕਾਲ ਗ੍ਰਸ ਕੂਆ ॥

Says Kabeer, listen, O mortal being: you have been seized
by Death, and you have fallen into the deep, dark pit.

ਝੁਠੀ ਮਾਇਆ ਆਪੁ ਬੰਧਾਇਆ
ਜਿਉ ਨਲਨੀ ਭ੍ਰਮਿ ਸੂਆ ॥੪॥੨॥

You have entangled yourself in the false wealth of Maya,
like the parrot caught in the trap. ||4||2||

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ
ਕਰਮ ਕੀ ਆਸਾ ॥

Listening to all the teachings of the Vedas and the
Puraanas, I wanted to perform the religious rituals.

ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ
ਪੰਡਿਤ ਪੈ ਚਲੇ ਨਿਰਾਸਾ ॥੧॥

But seeing all the wise men caught by Death, I arose and
left the Pandits; now I am free of this desire. ||1||

ਮਨ ਰੇ ਸਰਿਓ ਨ ਏਕੈ ਕਾਜਾ ॥

O mind, you have not completed the only task you
were given;

ਭਜਿਓ ਨ ਰਘੁਪਤਿ ਰਾਜਾ ॥੧॥
ਰਹਾਉ ॥

you have not meditated on the Lord, your King. ||1||Pause||

ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ
ਮੂਲੁ ਚੁਨਿ ਖਾਇਆ ॥

Going to the forests, they practice Yoga and deep, austere
meditation; they live on roots and the fruits they gather.

ਨਾਦੀ ਬੇਦੀ ਸਬਦੀ ਮੋਨੀ ਜਮ ਕੇ
ਪਟੈ ਲਿਖਾਇਆ ॥੨॥

The musicians, the Vedic scholars, the chanters of one
word and the men of silence, all are listed on the Register
of Death. ||2||

ਭਗਤਿ ਨਾਰਦੀ ਰਿਦੈ ਨ ਆਈ
ਕਾਛਿ ਕੂਛਿ ਤਨੁ ਦੀਨਾ ॥

Loving devotional worship does not enter into your
heart; pampering and adorning your body, you must still
give it up.

ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ
ਹਰਿ ਪਹਿ ਕਿਆ ਲੀਨਾ ॥੩॥

You sit and play music, but you are still a hypocrite; what
do you expect to receive from the Lord? ||3||

ਪਰਿਓ ਕਾਲੁ ਸਭੈ ਜਗ ਉਪਰ ਮਾਹਿ
ਲਿਖੇ ਭ੍ਰਮ ਗਿਆਨੀ ॥

Death has fallen on the whole world; the doubting
religious scholars are also listed on the Register of Death.

੬੫੫

655

ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ
ਭਗਤਿ ਜਿਹ ਜਾਨੀ ॥੪॥੩॥

Says Kabeer, those humble people become pure - they become Khalsa - who know the Lord's loving devotional worship. ||4||3||

ਘਰੁ ੨ ॥

Second House||

ਦੁਇ ਦੁਇ ਲੋਚਨ ਪੇਖਾ ॥
ਹਉ ਹਰਿ ਬਿਨੁ ਅਉਰੁ ਨ ਦੇਖਾ ॥
ਨੈਨ ਰਹੇ ਰੰਗੁ ਲਾਈ ॥
ਅਬ ਬੇ ਗਲ ਕਹਨੁ ਨ ਜਾਈ ॥੧॥

With both of my eyes, I look around;
I don't see anything except the Lord.
My eyes gaze lovingly upon Him,
and now, I cannot speak of anything else. ||1||

ਹਮਰਾ ਭਰਮੁ ਗਇਆ ਭਉ ਭਾਗਾ ॥
ਜਬ ਰਾਮ ਨਾਮ ਚਿਤੁ ਲਾਗਾ ॥੧॥
ਰਹਾਉ ॥

My doubts were removed, and my fear ran away,
when my consciousness became attached to the Lord's Name. ||1||Pause||

ਬਾਜੀਗਰ ਡੰਕ ਬਜਾਈ ॥
ਸਭ ਖਲਕ ਤਮਾਸੇ ਆਈ ॥
ਬਾਜੀਗਰ ਸ੍ਰਾਂਗੁ ਸਕੇਲਾ ॥
ਅਪਨੇ ਰੰਗ ਰਵੈ ਅਕੇਲਾ ॥੨॥

When the magician beats his tambourine,
everyone comes to see the show.
When the magician winds up his show,
then he enjoys its play all alone. ||2||

ਕਥਨੀ ਕਹਿ ਭਰਮੁ ਨ ਜਾਈ ॥
ਸਭ ਕਥਿ ਕਥਿ ਰਹੀ ਲੁਕਾਈ ॥
ਜਾ ਕਉ ਗੁਰਮੁਖਿ ਆਪਿ ਬੁਝਾਈ ॥
ਤਾ ਕੇ ਹਿਰਦੈ ਰਹਿਆ ਸਮਾਈ ॥੩॥

By preaching sermons, one's doubt is not dispelled.
Everyone is tired of preaching and teaching.
The Lord causes the Gurmukh to understand;
his heart remains permeated with the Lord. ||3||

ਗੁਰ ਕਿੰਚਤ ਕਿਰਪਾ ਕੀਨੀ ॥
ਸਭੁ ਤਨੁ ਮਨੁ ਦੇਹ ਹਰਿ ਲੀਨੀ ॥
ਕਹਿ ਕਬੀਰ ਰੰਗਿ ਰਾਤਾ ॥
ਮਿਲਿਓ ਜਗਜੀਵਨ ਦਾਤਾ ॥੪॥੪॥

When the Guru grants even a bit of His Grace,
one's body, mind and entire being are absorbed into the Lord.
Says Kabeer, I am imbued with the Lord's Love;
I have met with the Life of the world, the Great Giver. ||4||4||

ਜਾ ਕੇ ਨਿਗਮ ਦੂਧ ਕੇ ਠਾਟਾ ॥
ਸਮੁੰਦੁ ਬਿਲੋਵਨ ਕਉ ਮਾਟਾ ॥
ਤਾ ਕੀ ਹੋਹੁ ਬਿਲੋਵਨਹਾਰੀ ॥
ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥

Let the sacred scriptures be your milk and cream,
and the ocean of the mind the churning vat.
Be the butter-churner of the Lord,
and your buttermilk shall not be wasted. ||1||

ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥	O soul-bride slave, why don't you take the Lord as your Husband?
ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥	He is the Life of the world, the Support of the breath of life. 1 Pause
ਤੇਰੇ ਗਲਹਿ ਤਉਕੁ ਪਗ ਬੇਰੀ ॥	The chain is around your neck, and the cuffs are on your feet.
ਤੂ ਘਰ ਘਰ ਰਮਈਐ ਫੇਰੀ ॥	The Lord has sent you wandering around from house to house.
ਤੂ ਅਜਹੁ ਨ ਚੇਤਸਿ ਚੇਰੀ ॥	And still, you do not meditate on the Lord, O soul-bride, slave.
ਤੂ ਜਮਿ ਬਪੁਰੀ ਹੈ ਹੇਰੀ ॥੨॥	Death is watching you, O wretched woman. 2
ਪ੍ਰਭ ਕਰਨ ਕਰਾਵਨਹਾਰੀ ॥	The Lord God is the Cause of causes.
ਕਿਆ ਚੇਰੀ ਹਾਥ ਬਿਚਾਰੀ ॥	What is in the hands of the poor soul-bride, the slave?
ਸੋਈ ਸੋਈ ਜਾਗੀ ॥	She awakens from her slumber,
ਜਿਤੁ ਲਾਈ ਤਿਤੁ ਲਾਗੀ ॥੩॥	and she becomes attached to whatever the Lord attaches her. 3
ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥	O soul-bride, slave, where did you obtain that wisdom,
ਜਾ ਤੇ ਭ੍ਰਮ ਕੀ ਲੀਕ ਮਿਟਾਈ ॥	by which you erased your inscription of doubt?
ਸੁ ਰਸੁ ਕਬੀਰੈ ਜਾਨਿਆ ॥	Kabeer has tasted that subtle essence;
ਮੇਰੇ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥	by Guru's Grace, his mind is reconciled with the Lord. 4 5
ਜਿਹ ਬਾਝੁ ਨ ਜੀਆ ਜਾਈ ॥	Without Him, we cannot even live;
ਜਉ ਮਿਲੈ ਤ ਘਾਲ ਅਘਾਈ ॥	when we meet Him, then our task is completed.
ਸਦ ਜੀਵਨੁ ਭਲੇ ਕਹਾਂਹੀ ॥	People say it is good to live forever,
ਮੂਏ ਬਿਨੁ ਜੀਵਨੁ ਨਾਹੀ ॥੧॥	but without dying, there is no life. 1
ਅਬ ਕਿਆ ਕਥੀਐ ਗਿਆਨੁ ਬੀਚਾਰਾ ॥	So now, what sort wisdom should I contemplate and preach?
ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥	As I watch, worldly things dissipate. 1 Pause
ਘਸਿ ਕੁੰਕਮ ਚੰਦਨੁ ਗਾਰਿਆ ॥	Saffron is ground up, and mixed with sandalwood;
ਬਿਨੁ ਨੈਨਹੁ ਜਗਤੁ ਨਿਹਾਰਿਆ ॥	without eyes, the world is seen.

ਪੂਤਿ ਪਿਤਾ ਇਕੁ ਜਾਇਆ ॥
ਬਿਨੁ ਠਾਹਰ ਨਗਰੁ ਬਸਾਇਆ ॥੨॥

The son has given birth to his father;
without a place, the city has been established. ||2||

ਜਾਚਕ ਜਨ ਦਾਤਾ ਪਾਇਆ ॥
ਸੋ ਦੀਆ ਨ ਜਾਈ ਖਾਇਆ ॥
ਛੋਡਿਆ ਜਾਇ ਨ ਮੂਕਾ ॥
ਅਉਰਨ ਪਹਿ ਜਾਨਾ ਚੂਕਾ ॥੩॥

The humble beggar has found the Great Giver,
but he is unable to eat what he has been given.
He cannot leave it alone, but it is never exhausted.
He shall not go to beg from others any longer. ||3||

ਜੋ ਜੀਵਨ ਮਰਨਾ ਜਾਨੈ ॥ ਸੋ ਪੰਚ
ਸੈਲ ਸੁਖ ਮਾਨੈ ॥
ਕਬੀਰੈ ਸੋ ਧਨੁ ਪਾਇਆ ॥
ਹਰਿ ਭੇਟਤ ਆਪੁ
ਮਿਟਾਇਆ ॥੪॥੬॥

Those select few, who know how to die while yet alive,
enjoy great peace.
Kabeer has found that wealth;
meeting with the Lord, he has erased his self-conceit. ||4||6||

ਕਿਆ ਪੜੀਐ ਕਿਆ ਗੁਨੀਐ ॥
ਕਿਆ ਬੇਦ ਪੁਰਾਨਾਂ ਸੁਨੀਐ ॥
ਪੜੇ ਸੁਨੇ ਕਿਆ ਹੋਈ ॥
ਜਉ ਸਹਜ ਨ ਮਿਲਿਓ ਸੋਈ ॥੧॥

What use is it to read, and what use is it to study?
What use is it to listen to the Vedas and the Puraanas?
What use is reading and listening,
if celestial peace is not attained? ||1||

ਹਰਿ ਕਾ ਨਾਮੁ ਨ ਜਪਸਿ ਗਵਾਰਾ ॥
ਕਿਆ ਸੋਚਹਿ ਬਾਰੰ ਬਾਰਾ ॥੧॥
ਰਹਾਉ ॥
ਅੰਧਿਆਰੇ ਦੀਪਕੁ ਚਰੀਐ ॥

The fool does not chant the Name of the Lord.
So what does he think of, over and over again? ||1||Pause||
In the darkness, we need a lamp

੬੫੬

656

ਇਕ ਬਸਤੁ ਅਗੋਚਰ ਲਹੀਐ ॥
ਬਸਤੁ ਅਗੋਚਰ ਪਾਈ ॥
ਘਟਿ ਦੀਪਕੁ ਰਹਿਆ ਸਮਾਈ ॥੨॥

to find the incomprehensible thing.
I have found this incomprehensible thing;
my mind is illuminated and enlightened. ||2||

ਕਹਿ ਕਬੀਰ ਅਬ ਜਾਨਿਆ ॥
ਜਬ ਜਾਨਿਆ ਤਉ ਮਨੁ ਮਾਨਿਆ ॥
ਮਨ ਮਾਨੇ ਲੋਗੁ ਨ ਪਤੀਜੈ ॥

Says Kabeer, now I know Him;
since I know Him, my mind is pleased and appeased.
My mind is pleased and appeased, and yet, people do not
believe it.

ਨ ਪਤੀਜੈ ਤਉ ਕਿਆ ਕੀਜੈ ॥੩॥੭॥

They do not believe it, so what can I do? ||3||7||

ਹ੍ਰਿਦੈ ਕਪਟੁ ਮੁਖ ਗਿਆਨੀ ॥

In his heart there is deception, and yet in his mouth are words of wisdom.

ਝੂਠੇ ਕਹਾ ਬਿਲੋਵਸਿ ਪਾਨੀ ॥੧॥

You are false - why are you churning water? ||1||

ਕਾਂਇਆ ਮਾਂਜਸਿ ਕਉਨ ਗੁਨਾਂ ॥

Why do you bother to wash your body?

ਜਉ ਘਟ ਭੀਤਰਿ ਹੈ ਮਲਨਾਂ ॥੧॥

Your heart is still full of filth. ||1||Pause||

ਰਹਾਉ ॥

ਲਉਕੀ ਅਠਸਠਿ ਤੀਰਥ ਨ੍ਰਾਈ ॥

The gourd may be washed at the sixty-eight sacred shrines,

ਕਉਰਾਪਨੁ ਤਉ ਨ ਜਾਈ ॥੨॥

but even then, its bitterness is not removed. ||2||

ਕਹਿ ਕਬੀਰ ਬੀਚਾਰੀ ॥

Says Kabeer after deep contemplation,

ਭਵ ਸਾਗਰੁ ਤਾਰਿ ਮੁਰਾਰੀ ॥੩॥੮॥

please help me cross over the terrifying world-ocean,
O Lord, O Destroyer of ego. ||3||8||

ਸੋਰਠਿ

Sorat'h:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥

Practicing great hypocrisy, he acquires the wealth of others.

ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥

Returning home, he squanders it on his wife and children. ||1||

ਮਨ ਮੇਰੇ ਭੂਲੇ ਕਪਟੁ ਨ ਕੀਜੈ ॥

O my mind, do not practice deception, even inadvertently.

ਅੰਤਿ ਨਿਬੇਰਾ ਤੇਰੇ ਜੀਅ ਪਹਿ
ਲੀਜੈ ॥੧॥ ਰਹਾਉ ॥

In the end, your own soul shall have to answer for its
account. ||1||Pause||

ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥

Moment by moment, the body is wearing away, and old
age is asserting itself.

ਤਬ ਤੇਰੀ ਓਕ ਕੋਈ ਪਾਨੀਓ ਨ
ਪਾਵੈ ॥੨॥

And then, when you are old, no one shall pour water into
your cup. ||2||

ਕਹਤੁ ਕਬੀਰੁ ਕੋਈ ਨਹੀ ਤੇਰਾ ॥

Says Kabeer, no one belongs to you.

ਹਿਰਦੈ ਰਾਮੁ ਕੀ ਨ ਜਪਹਿ
ਸਵੇਰਾ ॥੩॥੯॥

Why not chant the Lord's Name in your heart, when you
are still young? ||3||9||

ਸੰਤਹੁ ਮਨ ਪਵਨੈ ਸੁਖੁ ਬਨਿਆ ॥

O Saints, my windy mind has now become peaceful and still.

ਕਿਛੁ ਜੋਗੁ ਪਰਾਪਤਿ ਗਨਿਆ ॥
ਰਹਾਉ ॥

It seems that I have learned something of the science of
Yoga. ||Pause||

ਗੁਰਿ ਦਿਖਲਾਈ ਮੋਰੀ ॥

The Guru has shown me the hole,

ਜਿਤੁ ਮਿਰਗ ਪੜਤ ਹੈ ਚੋਰੀ ॥
ਮੂੰਦਿ ਲੀਏ ਦਰਵਾਜੇ ॥
ਬਾਜੀਅਲੇ ਅਨਹਦ ਬਾਜੇ ॥੧॥

ਕੁੰਭ ਕਮਲੁ ਜਲਿ ਭਰਿਆ ॥
ਜਲੁ ਮੇਟਿਆ ਉਭਾ ਕਰਿਆ ॥
ਕਹੁ ਕਬੀਰ ਜਨ ਜਾਨਿਆ ॥
ਜਉ ਜਾਨਿਆ ਤਉ ਮਨੁ
ਮਾਨਿਆ ॥੨॥੧੦॥

ਰਾਗੁ ਸੋਰਠਿ ॥
ਭੂਖੇ ਭਗਤਿ ਨ ਕੀਜੈ ॥
ਯਹ ਮਾਲਾ ਅਪਨੀ ਲੀਜੈ ॥
ਹਉ ਮਾਂਗਉ ਸੰਤਨ ਰੇਨਾ ॥
ਮੈ ਨਾਹੀ ਕਿਸੀ ਕਾ ਦੇਨਾ ॥੧॥

ਮਾਧੋ ਕੈਸੀ ਬਨੈ ਤੁਮ ਸੰਗੇ ॥
ਆਪਿ ਨ ਦੇਹੁ ਤ ਲੇਵਉ ਮੰਗੇ ॥
ਰਹਾਉ ॥
ਦੁਇ ਸੇਰ ਮਾਂਗਉ ਚੂਨਾ ॥
ਪਾਉ ਘੀਉ ਸੰਗਿ ਲੂਨਾ ॥
ਅਧ ਸੇਰੁ ਮਾਂਗਉ ਦਾਲੇ ॥
ਮੇ ਕਉ ਦੋਨਉ ਵਖਤ ਜਿਵਾਲੇ ॥੨॥

ਖਾਟ ਮਾਂਗਉ ਚਉਪਾਈ ॥
ਸਿਰਹਾਨਾ ਅਵਰ ਤੁਲਾਈ ॥
ਊਪਰ ਕਉ ਮਾਂਗਉ ਖੀਂਧਾ ॥
ਤੇਰੀ ਭਗਤਿ ਕਰੈ ਜਨੁ ਥੀਧਾ ॥੩॥

ਮੈ ਨਾਹੀ ਕੀਤਾ ਲਬੇ ॥
ਇਕੁ ਨਾਉ ਤੇਰਾ ਮੈ ਫਬੇ ॥

through which the deer carefully enters.
I have now closed off the doors,
and the unstruck celestial sound current resounds. ||1||

The pitcher of my heart-lotus is filled with water;
I have spilled out the water, and set it upright.
Says Kabeer, the Lord's humble servant, this I know.
Now that I know this, my mind is pleased and
appeased. ||2||10||

Raag Sorat'h:

I am so hungry, I cannot perform devotional worship
service.

Here, Lord, take back Your mala.

I beg for the dust of the feet of the Saints.

I do not owe anyone anything. ||1||

O Lord, how can I be with You?

If You do not give me Yourself, then I shall beg until I get
You. ||Pause||

I ask for two kilos of flour,
and half a pound of ghee, and salt.

I ask for a pound of beans,
which I shall eat twice a day. ||2||

I ask for a cot, with four legs,
and a pillow and mattress.

I ask for a quilt to cover myself.

Your humble servant shall perform Your devotional
worship service with love. ||3||

I have no greed;

Your Name is the only ornament I wish for.

ਕਹਿ ਕਬੀਰ ਮਨੁ ਮਾਨਿਆ ॥
ਮਨੁ ਮਾਨਿਆ ਤਉ ਹਰਿ ਜਾਨਿਆ
॥੪॥੧੧॥

ਰਾਗੁ ਸੋਰਠਿ ਬਾਣੀ
ਭਗਤ ਨਾਮਦੇ ਜੀ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਜਬ ਦੇਖਾ ਤਬ ਗਾਵਾ ॥
ਤਉ ਜਨ ਧੀਰਜੁ ਪਾਵਾ ॥੧॥

੬੫੭

ਨਾਦਿ ਸਮਾਇਲੇ ਰੇ ਸਤਿਗੁਰੁ
ਭੇਟਿਲੇ ਦੇਵਾ ॥੧॥ ਰਹਾਉ ॥
ਜਹ ਝਿਲਿ ਮਿਲਿ ਕਾਰੁ ਦਿਸੰਤਾ ॥
ਤਹ ਅਨਹਦ ਸਬਦ ਬਜੰਤਾ ॥
ਜੋਤੀ ਜੋਤਿ ਸਮਾਨੀ ॥
ਮੈ ਗੁਰ ਪਰਸਾਦੀ ਜਾਨੀ ॥੨॥
ਰਤਨ ਕਮਲ ਕੋਠਰੀ ॥
ਚਮਕਾਰ ਬੀਜੁਲ ਤਹੀ ॥
ਨੇਰੈ ਨਾਹੀ ਦੂਰਿ ॥
ਨਿਜ ਆਤਮੈ ਰਹਿਆ ਭਰਪੂਰਿ ॥੩॥
ਜਹ ਅਨਹਤ ਸੂਰ ਉਜਾਰਾ ॥
ਤਹ ਦੀਪਕ ਜਲੈ ਛੰਛਾਰਾ ॥
ਗੁਰ ਪਰਸਾਦੀ ਜਾਨਿਆ ॥
ਜਨੁ ਨਾਮਾ ਸਹਜ ਸਮਾਨਿਆ ॥੪॥੧॥

ਘਰੁ ੪ ਸੋਰਠਿ ॥
ਪਾੜ ਪੜੋਸਣਿ ਪੂਛਿ ਲੇ ਨਾਮਾ ਕਾ
ਪਹਿ ਛਾਨਿ ਛਵਾਈ ਹੋ ॥

Says Kabeer, my mind is pleased and appeased;
now that my mind is pleased and appeased, I have come to
know the Lord. ||4||11||

Raag Sorat'h, The Word Of
Devotee Naam Dayv Jee, Second House:

One Universal Creator God.
By The Grace Of The True Guru:

When I see Him, I sing His Praises.
Then I, his humble servant, become patient. ||1||

657

Meeting the Divine True Guru, I merge into the sound
current of the Naad. ||1||Pause||
Where the dazzling white light is seen,
there the unstruck sound current of the Shabad resounds.
One's light merges in the Light;
by Guru's Grace, I know this. ||2||
The jewels are in the treasure chamber of the heart-lotus.
They sparkle and glitter like lightning.
The Lord is near at hand, not far away.
He is totally permeating and pervading in my soul. ||3||
Where the light of the undying sun shines,
the light of burning lamps seems insignificant.
By Guru's Grace, I know this.
Servant Naam Dayv is absorbed in the Celestial Lord. ||4||1||

Fourth House, Sorat'h:

The woman next door asked Naam Dayv, "Who built your
house?"

ਤੋ ਪਹਿ ਦੁਗਣੀ ਮਜੂਰੀ ਚੈਹਉ ਮੋ
ਕਉ ਬੇਢੀ ਦੇਹੁ ਬਤਾਈ ਹੋ ॥੧॥

I shall pay him double wages. Tell me, who is your
carpenter?"||1||

ਰੀ ਬਾਈ ਬੇਢੀ ਦੇਨੁ ਨ ਜਾਈ ॥
ਦੇਖੁ ਬੇਢੀ ਰਹਿਓ ਸਮਾਈ ॥
ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥
ਰਹਾਉ ॥

O sister, I cannot give this carpenter to you.
Behold, my carpenter is pervading everywhere.
My carpenter is the Support of the breath of life. ||1||Pause||

ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਉ
ਛਾਨਿ ਛਵਾਵੈ ਹੋ ॥

This carpenter demands the wages of love, if someone
wants Him to build their house.

ਲੋਗ ਕੁਟੰਬ ਸਭਹੁ ਤੇ ਤੋਰੈ ਤਉ
ਆਪਨ ਬੇਢੀ ਆਵੈ ਹੋ ॥੨॥

When one breaks his ties with all the people and relatives,
then the carpenter comes of His own accord. ||2||

ਐਸੇ ਬੇਢੀ ਬਰਨਿ ਨ ਸਾਕਉ ਸਭ
ਅੰਤਰ ਸਭ ਠਾਂਈ ਹੋ ॥

I cannot describe such a carpenter, who is contained in
everything, everywhere.

ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ
ਪੂਛੇ ਕਹਨੁ ਨ ਜਾਈ ਹੋ ॥੩॥

The mute tastes the most sublime ambrosial nectar, but if
you ask him to describe it, he cannot. ||3||

ਬੇਢੀ ਕੇ ਗੁਣ ਸੁਨਿ ਰੀ ਬਾਈ
ਜਲਧਿ ਬਾਂਧਿ ਧੂ ਥਾਪਿਓ ਹੋ ॥

Listen to the virtues of this carpenter, O sister; He stopped
the oceans, and established Dhroo as the pole star.

ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ
ਭਭੀਖਣ ਆਪਿਓ ਹੋ ॥੪॥੨॥

Naam Dayv's Lord Master brought Sita back, and gave
Sri Lanka to Bhabheekhan. ||4||2||

ਸੋਰਠਿ ਘਰੁ ੩ ॥

Sorat'h, Third House:

ਅਣਮਤਿਆ ਮੰਦਲੁ ਬਾਜੈ ॥
ਬਿਨੁ ਸਾਵਣ ਘਨਹਰੁ ਗਾਜੈ ॥
ਬਾਦਲ ਬਿਨੁ ਬਰਖਾ ਹੋਈ ॥
ਜਉ ਤਤੁ ਬਿਚਾਰੈ ਕੋਈ ॥੧॥

The skinless drum plays.
Without the rainy season, the clouds shake with thunder.
Without clouds, the rain falls,
if one contemplates the essence of reality. ||1||

ਮੋ ਕਉ ਮਿਲਿਓ ਰਾਮੁ ਸਨੇਹੀ ॥
ਜਿਹ ਮਿਲਿਐ ਦੇਹ ਸੁਦੇਹੀ ॥੧॥
ਰਹਾਉ ॥

I have met my Beloved Lord.
Meeting with Him, my body is made beautiful and
sublime. ||1||Pause||

ਮਿਲਿ ਪਾਰਸ ਕੰਚਨੁ ਹੋਇਆ ॥

Touching the philosopher's stone, I have been transformed
into gold.

ਮੁਖ ਮਨਸਾ ਰਤਨੁ ਪਰੋਇਆ ॥

I have threaded the jewels into my mouth and mind.

ਨਿਜ ਭਾਉ ਭਇਆ ਭ੍ਰਮੁ ਭਾਗਾ ॥
ਗੁਰ ਪੂਛੇ ਮਨੁ ਪਤੀਆਗਾ ॥੨॥

ਜਲ ਭੀਤਰਿ ਕੁੰਭ ਸਮਾਨਿਆ ॥
ਸਭ ਰਾਮੁ ਏਕੁ ਕਰਿ ਜਾਨਿਆ ॥
ਗੁਰ ਚੇਲੇ ਹੈ ਮਨੁ ਮਾਨਿਆ ॥
ਜਨ ਨਾਮੈ ਤਤੁ ਪਛਾਨਿਆ ॥੩॥੩॥

ਰਾਗੁ ਸੋਰਠਿ ਬਾਣੀ
ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਬ ਹਮ ਹੋਤੇ ਤਬ ਤੂ ਨਾਹੀ ਅਬ
ਤੂਹੀ ਮੈ ਨਾਹੀ ॥
ਅਨਲ ਅਗਮ ਜੈਸੇ ਲਹਰਿ
ਮਇ ਓਦਧਿ ਜਲ ਕੇਵਲ ਜਲ
ਮਾਂਹੀ ॥੧॥

ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥
ਜੈਸਾ ਮਾਨੀਐ ਹੋਇ ਨ ਤੈਸਾ ॥੧॥
ਰਹਾਉ ॥
ਨਰਪਤਿ ਏਕੁ ਸਿੰਘਾਸਨਿ ਸੋਇਆ
ਸੁਪਨੇ ਭਇਆ ਭਿਖਾਰੀ ॥
ਅਛਤ ਰਾਜ ਬਿਛੁਰਤ ਦੁਖੁ ਪਾਇਆ
ਸੋ ਗਤਿ ਭਈ ਹਮਾਰੀ ॥੨॥

੬੫੮

ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ
ਅਬ ਕਛੁ ਮਰਮੁ ਜਨਾਇਆ ॥
ਅਨਿਕ ਕਟਕ ਜੈਸੇ ਭੁਲਿ ਪਰੇ ਅਬ
ਕਹਤੇ ਕਹਨੁ ਨ ਆਇਆ ॥੩॥

ਸਰਬੇ ਏਕੁ ਅਨੇਕੈ ਸੁਆਮੀ ਸਭ
ਘਟ ਭੋਗਵੈ ਸੋਈ ॥

I love Him as my own, and my doubt has been dispelled.
Seeking the Guru's guidance, my mind is content. ||2||

The water is contained within the pitcher;
I know that the One Lord is contained in all.
The mind of the disciple has faith in the Guru.
Servant Naam Dayv understands the essence of reality. ||3||3||

Raag Sorat'h, The Word Of
Devotee Ravi Daas Jee:

One Universal Creator God.
By The Grace Of The True Guru:

When I am in my ego, then You are not with me. Now that
You are with me, there is no egotism within me.

The wind may raise up huge waves in the vast ocean, but
they are just water in water. ||1||

O Lord, what can I say about such an illusion?
Things are not as they seem. ||1||Pause||

It is like the king, who falls asleep upon his throne, and
dreams that he is a beggar.

His kingdom is intact, but separated from it, he suffers in
sorrow. Such is my own condition. ||2||

658

Like the story of the rope mistaken for a snake, the
mystery has now been explained to me.

Like the many bracelets, which I mistakenly thought were
gold; now, I do not say what I said then. ||3||

The One Lord is pervading the many forms; He enjoys
Himself in all hearts.

ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ
ਹੋਇ ਸੁ ਹੋਈ ॥੪॥੧॥

Says Ravi Daas, the Lord is nearer than our own hands and feet. Whatever will be, will be. ||4||1||

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ
ਬਧਨਿ ਤੁਮ ਬਾਧੇ ॥

If I am bound by the noose of emotional attachment, then I shall bind You, Lord, with the bonds of love.

ਅਪਨੇ ਛੂਟਨ ਕੇ ਜਤਨੁ ਕਰਹੁ ਹਮ
ਛੂਟੇ ਤੁਮ ਆਰਾਧੇ ॥੧॥

Go ahead and try to escape, Lord; I have escaped by worshipping and adoring You. ||1||

ਮਾਧਵੇ ਜਾਨਤ ਹਹੁ ਜੈਸੀ ਤੈਸੀ ॥
ਅਬ ਕਹਾ ਕਰਹੁਗੇ ਐਸੀ ॥੧॥
ਰਹਾਉ ॥

O Lord, You know my love for You.

Now, what will You do? ||1||Pause||

ਮੀਨੁ ਪਕਰਿ ਫਾਂਕਿਓ ਅਰੁ ਕਾਟਿਓ
ਰਾਂਧਿ ਕੀਓ ਬਹੁ ਬਾਨੀ ॥

A fish is caught, cut up, and cooked it in many different ways.

ਖੰਡ ਖੰਡ ਕਰਿ ਭੋਜਨੁ ਕੀਨੋ ਤਉ ਨ
ਬਿਸਰਿਓ ਪਾਨੀ ॥੨॥

Bit by bit, it is eaten, but still, it does not forget the water. ||2||

ਆਪਨ ਬਾਪੈ ਨਾਹੀ ਕਿਸੀ ਕੇ
ਭਾਵਨ ਕੇ ਹਰਿ ਰਾਜਾ ॥

The Lord, our King, is father to no one, except those who love Him.

ਮੋਹ ਪਟਲ ਸਭੁ ਜਗਤੁ ਬਿਆਪਿਓ
ਭਗਤ ਨਹੀ ਸੰਤਾਪਾ ॥੩॥

The veil of emotional attachment has been cast over the entire world, but it does not bother the Lord's devotee. ||3||

ਕਹਿ ਰਵਿਦਾਸ ਭਗਤਿ ਇਕ ਬਾਢੀ
ਅਬ ਇਹ ਕਾ ਸਿਉ ਕਹੀਐ ॥

Says Ravi Daas, my devotion to the One Lord is increasing; now, who can I tell this to?

ਜਾ ਕਾਰਨਿ ਹਮ ਤੁਮ ਆਰਾਧੇ ਸੋ
ਦੁਖੁ ਅਜਹੂ ਸਹੀਐ ॥੪॥੨॥

That which brought me to worship and adore You - I am still suffering that pain. ||4||2||

ਦੁਲਭ ਜਨਮੁ ਪੁੰਨ ਫਲ ਪਾਇਓ
ਬਿਰਥਾ ਜਾਤ ਅਬਿਬੇਕੈ ॥

I obtained this precious human life as a reward for my past actions, but without discriminating wisdom, it is wasted in vain.

ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ
ਬਿਨੁ ਹਰਿ ਭਗਤਿ ਕਹਹੁ ਕਿਹ
ਲੇਖੈ ॥੧॥

Tell me, without devotional worship of the Lord, of what use are mansions and thrones like those of King Indra? ||1||

ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥

You have not considered the sublime essence of the Name of the Lord, our King;

ਜਿਹ ਰਸ ਅਨ ਰਸ ਬੀਸਰਿ ਜਾਹੀ
॥੧॥ ਰਹਾਉ ॥

this sublime essence shall cause you to forget all other essences. ||1||Pause||

ਜਾਨਿ ਅਜਾਨ ਭਏ ਹਮ ਬਾਵਰ ਸੋਚ
ਅਸੋਚ ਦਿਵਸ ਜਾਗੀ ॥

We do not know what we need to know, and we have become insane. We do not consider what we should consider; our days are passing away.

ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ
ਪਰਮਾਰਥ ਪਰਵੇਸ ਨਹੀ ॥੨॥

Our passions are strong, and our discriminating intellect is weak; we have no access to the supreme objective. ||2||

ਕਹੀਅਤ ਆਨ ਅਚਰੀਅਤ
ਅਨ ਕਛੁ ਸਮਝ ਨ ਪਰੈ ਅਪਰ
ਮਾਇਆ ॥

We say one thing, and do something else; entangled in endless Maya, we do not understand anything.

ਕਹਿ ਰਵਿਦਾਸ ਉਦਾਸ ਦਾਸ
ਮਤਿ ਪਰਹਰਿ ਕੋਪੁ ਕਰਹੁ ਜੀਅ
ਦਇਆ ॥੩॥੩॥

Says Ravi Daas, Your slave, O Lord, I am disillusioned and detached; please, spare me Your anger, and have mercy on my soul. ||3||3||

ਸੁਖ ਸਾਗਰੁ ਸੁਰਤਰ ਚਿੰਤਾਮਨਿ
ਕਾਮਯੋਨੁ ਬਸਿ ਜਾ ਕੇ ॥

He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power.

ਚਾਰਿ ਪਦਾਰਥ ਅਸਟ ਦਸਾ ਸਿਧਿ
ਨਵ ਨਿਧਿ ਕਰ ਤਲ ਤਾ ਕੇ ॥੧॥

The four great blessings, the eighteen supernatural spiritual powers of the Siddhas, and the nine treasures, are all in the palm of His hand. ||1||

ਹਰਿ ਹਰਿ ਹਰਿ ਨ ਜਪਹਿ ਰਸਨਾ ॥

You do not chant with your tongue the Name of the Lord, Har, Har, Har.

ਅਵਰ ਸਭ ਤਿਆਗਿ ਬਚਨ
ਰਚਨਾ ॥੧॥ ਰਹਾਉ ॥

Abandon your involvement in all other words. ||1||Pause||

ਨਾਨਾ ਖਿਆਨ ਪੁਰਾਨ ਬੇਦ ਬਿਧਿ
ਚਉਤੀਸ ਅਖਰ ਮਾਂਹੀ ॥

The various Shaastras, Puranaas, and the Vedas of Brahma, are made up of thirty-four letters.

ਬਿਆਸ ਬਿਚਾਰਿ ਕਹਿਓ ਪਰਮਾਰਥੁ
ਰਾਮ ਨਾਮ ਸਰਿ ਨਾਹੀ ॥੨॥

After deep contemplation, Vyaas spoke of the supreme objective; there is nothing equal to the Lord's Name. ||2||

ਸਹਜ ਸਮਾਧਿ ਉਪਾਧਿ ਰਹਤ ਫੁਨਿ
ਬਡੈ ਭਾਗਿ ਲਿਵ ਲਾਗੀ ॥

Very fortunate are those who are absorbed in celestial bliss, and released from their entanglements; they are lovingly attached to the Lord.

ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ
ਜਨਮ ਮਰਨ ਭੈ ਭਾਗੀ ॥੩॥੪॥

Says Ravi Daas, enshrine the Lord's Light within your heart, and your fear of birth and death shall run away from you. ||3||4||

ਜਉ ਤੁਮ ਗਿਰਿਵਰ ਤਉ ਹਮ ਮੋਰਾ ॥
ਜਉ ਤੁਮ ਚੰਦ ਤਉ ਹਮ ਭਏ ਹੈ
ਚਕੋਰਾ ॥੧॥

If You are the mountain, Lord, then I am the peacock.

If You are the moon, then I am the partridge in love with it. ||1||

ਮਾਧਵੇ ਤੁਮ ਨ ਤੋਰਹੁ ਤਉ ਹਮ
ਨਹੀ ਤੋਰਹਿ ॥

ਤੁਮ ਸਿਉ ਤੋਰਿ ਕਵਨ ਸਿਉ ਜੋਰਹਿ
॥੧॥ ਰਹਾਉ ॥

ਜਉ ਤੁਮ ਦੀਵਰਾ ਤਉ ਹਮ
ਬਾਤੀ ॥

ਜਉ ਤੁਮ ਤੀਰਥ ਤਉ ਹਮ
ਜਾਤੀ ॥੨॥

੬੫੯

ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
ਤੁਮ ਸਿਉ ਜੋਰਿ ਅਵਰ ਸੰਗਿ
ਤੋਰੀ ॥੩॥

ਜਹ ਜਹ ਜਾਉ ਤਹਾ ਤੇਰੀ ਸੇਵਾ ॥
ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥

ਤੁਮਰੇ ਭਜਨ ਕਟਹਿ ਜਮ ਫਾਂਸਾ ॥
ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥

ਜਲ ਕੀ ਭੀਤਿ ਪਵਨ ਕਾ ਬੰਭਾ
ਰਕਤ ਬੁੰਦ ਕਾ ਗਾਰਾ ॥
ਹਾਡ ਮਾਸ ਨਾੜੀ ਕੇ ਪਿੰਜਰੁ ਪੰਖੀ
ਬਸੈ ਬਿਚਾਰਾ ॥੧॥

ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥
ਜੈਸੇ ਤਰਵਰ ਪੰਖਿ ਬਸੇਰਾ ॥੧॥
ਰਹਾਉ ॥

ਰਾਖਹੁ ਕੰਧ ਉਸਾਰਹੁ ਨੀਵਾਂ ॥
ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥

ਬੰਕੇ ਬਾਲ ਪਾਗ ਸਿਰਿ ਡੇਰੀ ॥

O Lord, if You will not break with me, then I will not
break with You.

For, if I were to break with You, with whom would I then
join? ||1||Pause||

If You are the lamp, then I am the wick.

If You are the sacred place of pilgrimage, then I am the
pilgrim. ||2||

659

I am joined in true love with You, Lord.

I am joined with You, and I have broken with all
others. ||3||

Wherever I go, there I serve You.

There is no other Lord Master than You, O Divine Lord. ||4||

Meditating, vibrating upon You, the noose of death is
cut away.

To attain devotional worship, Ravi Daas sings to You,
Lord. ||5||5||

The body is a wall of water, supported by the pillars of air;
the egg and sperm are the mortar.

The framework is made up of bones, flesh and veins; the
poor soul-bird dwells within it. ||1||

O mortal, what is mine, and what is yours?

The soul is like a bird perched upon a tree. ||1||Pause||

You lay the foundation and build the walls.

But in the end, three and a half cubits will be your
measured space. ||2||

You make your hair beautiful, and wear a stylish turban on
your head.

ਇਹੁ ਤਨੁ ਹੋਇਗੋ ਭਸਮ ਕੀ
ਢੇਰੀ ॥੩॥

But in the end, this body shall be reduced to a pile of
ashes. ||3||

ਊਚੇ ਮੰਦਰ ਸੁੰਦਰ ਨਾਰੀ ॥
ਰਾਮ ਨਾਮ ਬਿਨੁ ਬਾਜੀ ਹਾਰੀ ॥੪॥

Your palaces are lofty, and your brides are beautiful.
But without the Lord's Name, you shall lose the game
entirely. ||4||

ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ
ਓਛਾ ਜਨਮੁ ਹਮਾਰਾ ॥

My social status is low, my ancestry is low, and my life is
wretched.

ਤੁਮ ਸਰਨਾਗਤਿ ਰਾਜਾ ਰਾਮ ਚੰਦ
ਕਹਿ ਰਵਿਦਾਸ ਚਮਾਰਾ ॥੫॥੬॥

I have come to Your Sanctuary, O Luminous Lord, my
King; so says Ravi Daas, the shoemaker. ||5||6||

ਚਮਰਟਾ ਗਾਂਠਿ ਨ ਜਨਈ ॥
ਲੋਗੁ ਗਠਾਵੈ ਪਨਹੀ ॥੧॥ ਰਹਾਉ ॥
ਆਰ ਨਹੀ ਜਿਹ ਤੋਪਉ ॥
ਨਹੀ ਰਾਂਬੀ ਠਾਉ ਰੋਪਉ ॥੧॥

I am a shoemaker, but I do not know how to mend shoes.
People come to me to mend their shoes. ||1||Pause||
I have no awl to stitch them;
I have no knife to patch them. ||1||

ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥
ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥

Mending, mending, people waste their lives and ruin
themselves.
Without wasting my time mending, I have found the
Lord. ||2||

ਰਵਿਦਾਸੁ ਜਪੈ ਰਾਮ ਨਾਮਾ ॥
ਮੋਹਿ ਜਮ ਸਿਉ ਨਾਹੀ
ਕਾਮਾ ॥੩॥੭॥

Ravi Daas chants the Lord's Name;
he is not concerned with the Messenger of Death. ||3||7||

ਰਾਗੁ ਸੋਰਠਿ ਬਾਣੀ
ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥

Raag Sorat'h, The Word Of
Devotee Bheekhan Jee:

One Universal Creator God.
By The Grace Of The True Guru:

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ
ਕੇਸ ਦੁਧ ਵਾਨੀ ॥

Tears well up in my eyes, my body has become weak, and
my hair has become milky-white.

ਰੂਧਾ ਕੰਠੁ ਸਬਦੁ ਨਹੀ ਉਚਰੈ ਅਬ
ਕਿਆ ਕਰਹਿ ਪਰਾਨੀ ॥੧॥

My throat is tight, and I cannot utter even one word; what
can I do now? I am a mere mortal. ||1||

ਰਾਮ ਰਾਇ ਹੋਹਿ ਬੈਦ ਬਨਵਾਰੀ ॥

O Lord, my King, Gardener of the world-garden, be my
Physician,

ਅਪਨੇ ਸੰਤਹ ਲੇਹੁ ਉਬਾਰੀ ॥੧॥
ਰਹਾਉ ॥

and save me, Your Saint. ||1||Pause||

ਮਾਥੇ ਪੀਰ ਸਰੀਰਿ ਜਲਨਿ ਹੈ
ਕਰਕ ਕਰੇਜੇ ਮਾਹੀ ॥

My head aches, my body is burning, and my heart is filled
with anguish.

ਐਸੀ ਬੇਦਨ ਉਪਜਿ ਖਰੀ ਭਈ ਵਾ
ਕਾ ਅਉਖਧੁ ਨਾਹੀ ॥੨॥

Such is the disease that has struck me; there is no medicine
to cure it. ||2||

ਹਰਿ ਕਾ ਨਾਮੁ ਅੰਮ੍ਰਿਤੁ ਜਲੁ ਨਿਰਮਲੁ
ਇਹੁ ਅਉਖਧੁ ਜਗਿ ਸਾਰਾ ॥

The Name of the Lord, the ambrosial, immaculate water, is
the best medicine in the world.

ਗੁਰ ਪਰਸਾਦਿ ਕਹੈ ਜਨੁ ਭੀਖਨੁ
ਪਾਵਉ ਮੋਖ ਦੁਆਰਾ ॥੩॥੧॥

By Guru's Grace, says servant Bheekhan, I have found the
Door of Salvation. ||3||1||

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ
ਪਦਾਰਥੁ ਪਾਇਆ ॥

Such is the Naam, the Name of the Lord, the invaluable
jewel, the most sublime wealth, which I have found
through good deeds.

ਅਨਿਕ ਜਤਨ ਕਰਿ ਹਿਰਦੈ ਰਾਖਿਆ
ਰਤਨੁ ਨ ਛੁਪੈ ਛੁਪਾਇਆ ॥੧॥

By various efforts, I have enshrined it within my heart; this
jewel cannot be hidden by hiding it. ||1||

ਹਰਿ ਗੁਨ ਕਹਤੇ ਕਹਨੁ ਨ ਜਾਈ ॥

The Glorious Praises of the Lord cannot be spoken by
speaking.

ਜੈਸੇ ਗੂੰਗੇ ਕੀ ਮਿਠਿਆਈ ॥੧॥
ਰਹਾਉ ॥

They are like the sweet candies given to a mute. ||1||Pause||

ਰਸਨਾ ਰਮਤ ਸੁਨਤ ਸੁਖ ਸੁਵਨਾ
ਚਿਤ ਚੇਤੇ ਸੁਖੁ ਹੋਈ ॥

The tongue speaks, the ears listen, and the mind
contemplates the Lord; they find peace and comfort.

ਕਹੁ ਭੀਖਨ ਦੁਇ ਨੈਨ ਸੰਤੋਖੇ ਜਹ
ਦੇਖਾਂ ਤਹ ਸੋਈ ॥੨॥੨॥

Says Bheekhan, my eyes are content; wherever I look,
there I see the Lord. ||2||2||

੬੬੦

660

ਧਨਾਸਰੀ ਮਹਲਾ ੧ ਘਰੁ ੧
ਚਉਪਦੇ

Dhanaasaree, First Mahalaa, First House,
Chau-Padas:

ੴ ਸਤਿ ਨਾਮੁ ਕਰਤਾ ਪੁਰਖੁ
ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ ॥

One Universal Creator God. Truth Is The Name.
Creative Being Personified. No Fear. No Hatred.
Image Of The Undying. Beyond Birth. Self-Existent.
By Guru's Grace:

ਜੀਉ ਡਰਤੁ ਹੈ ਆਪਣਾ ਕੈ ਸਿਉ
ਕਰੀ ਪੁਕਾਰ ॥

My soul is afraid; to whom should I complain?

ਦੂਖ ਵਿਸਾਰਣੁ ਸੇਵਿਆ ਸਦਾ ਸਦਾ
ਦਾਤਾਰੁ ॥੧॥

I serve Him, who makes me forget my pains; He is the
Giver, forever and ever. ||1||

ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ
ਦਾਤਾਰੁ ॥੧॥ ਰਹਾਉ ॥

My Lord and Master is forever new; He is the Giver,
forever and ever. ||1||Pause||

ਅਨਦਿਨੁ ਸਾਹਿਬੁ ਸੇਵੀਐ ਅੰਤਿ
ਛਡਾਏ ਸੋਇ ॥

Night and day, I serve my Lord and Master; He shall save
me in the end.

ਸੁਣਿ ਸੁਣਿ ਮੇਰੀ ਕਾਮਣੀ ਪਾਰਿ
ਉਤਾਰਾ ਹੋਇ ॥੨॥

Hearing and listening, O my dear sister, I have crossed
over. ||2||

ਦਇਆਲ ਤੇਰੈ ਨਾਮਿ ਤਰਾ ॥

O Merciful Lord, Your Name carries me across.

ਸਦ ਕੁਰਬਾਣੈ ਜਾਉ ॥੧॥ ਰਹਾਉ ॥

I am forever a sacrifice to You. ||1||Pause||

ਸਰਬੰ ਸਾਚਾ ਏਕੁ ਹੈ ਦੂਜਾ ਨਾਹੀ
ਕੋਇ ॥

In all the world, there is only the One True Lord; there is
no other at all.

ਤਾ ਕੀ ਸੇਵਾ ਸੋ ਕਰੇ ਜਾ ਕਉ
ਨਦਰਿ ਕਰੇ ॥੩॥

He alone serves the Lord, upon whom the Lord casts His
Glance of Grace. ||3||

ਤੁਧੁ ਬਾਝੁ ਪਿਆਰੇ ਕੇਵ ਰਹਾ ॥

Without You, O Beloved, how could I even live?

ਸਾ ਵਡਿਆਈ ਦੇਹਿ ਜਿਤੁ ਨਾਮਿ
ਤੇਰੇ ਲਾਗਿ ਰਹਾਂ ॥

Bless me with such greatness, that I may remain attached
to Your Name.

ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ
ਜਾਇ ਕਹਾ ॥੧॥ ਰਹਾਉ ॥

There is no other, O Beloved, to whom I can go and speak.
||1||Pause||

ਸੇਵੀ ਸਾਹਿਬੁ ਆਪਣਾ ਅਵਰੁ ਨ
ਜਾਚੰਉ ਕੋਇ ॥

I serve my Lord and Master; I ask for no other.

ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ
ਚੁਖ ਚੁਖ ਹੋਇ ॥੪॥

Nanak is His slave; moment by moment, bit by bit, he is a
sacrifice to Him. ||4||

ਸਾਹਿਬ ਤੇਰੇ ਨਾਮ ਵਿਟਹੁ ਬਿੰਦ
ਬਿੰਦ ਚੁਖ ਚੁਖ ਹੋਇ ॥੧॥
ਰਹਾਉ ॥੪॥੧॥

O Lord Master, I am a sacrifice to Your Name, moment by
moment, bit by bit. ||1||Pause||4||1||

ਧਨਾਸਰੀ ਮਹਲਾ ੧ ॥

Dhanaasaree, First Mahalaa:

ਹਮ ਆਦਮੀ ਹਾਂ ਇਕ ਦਮੀ
ਮੁਹਲਤਿ ਮੁਹਤੁ ਨ ਜਾਣਾ ॥

We are human beings of the briefest moment; we do not
know the appointed time of our departure.

ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ
ਜੀਅ ਪਰਾਣਾ ॥੧॥

Prays Nanak, serve the One, to whom our soul and breath
of life belong. ||1||

ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ
ਦਿਨਾ ॥੧॥ ਰਹਾਉ ॥

ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ
ਖਰਾ ਪਿਆਰਾ ॥

ਨਾਨਕੁ ਸਾਇਰੁ ਏਵ ਕਹਤੁ ਹੈ ਸਚੇ
ਪਰਵਦਗਾਰਾ ॥੨॥

ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ
ਕਿਆ ਕੋ ਕਢੈ ਗਹਣਾ ॥

ਨਾਨਕੁ ਬਿਨਵੈ ਸੋ ਕਿਛੁ ਪਾਈਐ
ਪੁਰਬਿ ਲਿਖੇ ਕਾ ਲਹਣਾ ॥੩॥

ਨਾਮੁ ਖਸਮ ਕਾ ਚਿਤਿ ਨ ਕੀਆ
ਕਪਟੀ ਕਪਟੁ ਕਮਾਣਾ ॥

ਜਮ ਦੁਆਰਿ ਜਾ ਪਕੜਿ ਚਲਾਇਆ
ਤਾ ਚਲਦਾ ਪਛੁਤਾਣਾ ॥੪॥

੬੬੧

ਜਬ ਲਗੁ ਦੁਨੀਆ ਰਹੀਐ ਨਾਨਕ
ਕਿਛੁ ਸੁਣੀਐ ਕਿਛੁ ਕਹੀਐ ॥

ਭਾਲਿ ਰਹੇ ਹਮ ਰਹਣੁ ਨ ਪਾਇਆ
ਜੀਵਤਿਆ ਮਰਿ ਰਹੀਐ ॥੫॥੨॥

ਧਨਾਸਰੀ ਮਹਲਾ ੧ ਘਰੁ ਦੂਜਾ
ੴ ਸਤਿਗੁਰ ਪ੍ਰਸਾਦਿ ॥

ਕਿਉ ਸਿਮਰੀ ਸਿਵਰਿਆ ਨਹੀ
ਜਾਇ ॥

ਤਪੈ ਹਿਆਉ ਜੀਅੜਾ ਬਿਲਲਾਇ ॥

ਸਿਰਜਿ ਸਵਾਰੇ ਸਾਚਾ ਸੋਇ ॥

ਤਿਸੁ ਵਿਸਰਿਐ ਚੰਗਾ ਕਿਉ
ਹੋਇ ॥੧॥

ਹਿਕਮਤਿ ਹੁਕਮਿ ਨ ਪਾਇਆ ਜਾਇ ॥

You are blind - see and consider, how many days your life shall last. ||1||Pause||

My breath, my flesh and my soul are all Yours, Lord; You are so very dear to me.

Nanak, the poet, says this, O True Lord Cherisher. ||2||

If you gave nothing, O my Lord and Master, what could anyone pledge to You?

Nanak prays, we receive that which we are pre-destined to receive. ||3||

The deceitful person does not remember the Lord's Name; he practices only deceit.

When he is marched in chains to Death's door, then, he regrets his actions. ||4||

661

As long as we are in this world, O Nanak, we should listen, and speak of the Lord.

I have searched, but I have found no way to remain here; so, remain dead while yet alive. ||5||2||

Dhanaasaree, First Mahalaa, Second House:

One Universal Creator God.

By The Grace Of The True Guru:

How can I remember the Lord in meditation? I cannot meditate on Him in remembrance.

My heart is burning, and my soul is crying out in pain.

The True Lord creates and adorns.

Forgetting Him, how can one be good? ||1||

By clever tricks and commands, He cannot be found.

ਕਿਉ ਕਰਿ ਸਾਚਿ ਮਿਲਉ ਮੇਰੀ
ਮਾਇ ॥੧॥ ਰਹਾਉ ॥

ਵਖਰੁ ਨਾਮੁ ਦੇਖਣ ਕੋਈ ਜਾਇ ॥

ਨਾ ਕੋ ਚਾਖੈ ਨਾ ਕੋ ਖਾਇ ॥

ਲੋਕਿ ਪਤੀਣੈ ਨਾ ਪਤਿ ਹੋਇ ॥

ਤਾ ਪਤਿ ਰਹੈ ਰਾਖੈ ਜਾ ਸੋਇ ॥੨॥

ਜਹ ਦੇਖਾ ਤਹ ਰਹਿਆ ਸਮਾਇ ॥

ਤੁਧੁ ਬਿਨੁ ਦੂਜੀ ਨਾਹੀ ਜਾਇ ॥

ਜੇ ਕੋ ਕਰੇ ਕੀਤੈ ਕਿਆ ਹੋਇ ॥

ਜਿਸ ਨੋ ਬਖਸੇ ਸਾਚਾ ਸੋਇ ॥੩॥

ਹੁਣਿ ਉਠਿ ਚਲਣਾ ਮੁਹਤਿ ਕਿ
ਤਾਲਿ ॥

ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥

ਜੈਸੀ ਨਦਰਿ ਕਰੇ ਤੈਸਾ ਹੋਇ ॥

ਵਿਣੁ ਨਦਰੀ ਨਾਨਕ ਨਹੀ
ਕੋਇ ॥੪॥੧॥੩॥

ਧਨਾਸਰੀ ਮਹਲਾ ੧ ॥

ਨਦਰਿ ਕਰੇ ਤਾ ਸਿਮਰਿਆ ਜਾਇ ॥

ਆਤਮਾ ਦ੍ਰਵੈ ਰਹੈ ਲਿਵ ਲਾਇ ॥

ਆਤਮਾ ਪਰਾਤਮਾ ਏਕੋ ਕਰੈ ॥

ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥

ਗੁਰੁ ਪਰਸਾਦੀ ਪਾਇਆ ਜਾਇ ॥

ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ
ਨ ਖਾਇ ॥੧॥ ਰਹਾਉ ॥

ਸਚਿ ਸਿਮਰਿਐ ਹੋਵੈ ਪਰਗਾਸੁ ॥

How am I to meet my True Lord, O my mother? ||1||Pause||

How rare is the one who goes out, and searches for the
merchandise of the Naam.

No one tastes it, and no one eats it.

Honor is not obtained by trying to please other people.

One's honor is preserved, only if the Lord preserves it. ||2||

Wherever I look, there I see Him, pervading and
permeating.

Without You, I have no other place of rest.

He may try, but what can anyone do by his own doing?

He alone is blessed, whom the True Lord forgives. ||3||

Now, I shall have to get up and depart, in an instant, in the
clapping of hands.

What face will I show the Lord? I have no virtue at all.

As is the Lord's Glimpse of Grace, so it is.

Without His Glimpse of Grace, O Nanak, no one is
blessed. ||4||1||3||

Dhanaasaree, First Mahalaa:

If the Lord bestows His Glimpse of Grace, then one
remembers Him in meditation.

The soul is softened, and he remains absorbed in the
Lord's Love.

His soul and the Supreme Soul become one.

The duality of the inner mind is overcome. ||1||

By Guru's Grace, God is found.

One's consciousness is attached to the Lord, and so Death
does not devour him. ||1||Pause||

Remembering the True Lord in meditation, one is
enlightened.

ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥
ਸਤਿਗੁਰ ਕੀ ਐਸੀ ਵਡਿਆਈ ॥
ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥

ਐਸੀ ਸੇਵਕੁ ਸੇਵਾ ਕਰੈ ॥
ਜਿਸ ਕਾ ਜੀਉ ਤਿਸੁ ਆਗੈ ਧਰੈ ॥
ਸਾਹਿਬ ਭਾਵੈ ਸੇ ਪਰਵਾਣੁ ॥
ਸੇ ਸੇਵਕੁ ਦਰਗਹ ਪਾਵੈ ਮਾਣੁ ॥੩॥

ਸਤਿਗੁਰ ਕੀ ਮੂਰਤਿ ਹਿਰਦੈ
ਵਸਾਏ ॥
ਜੇ ਇਛੈ ਸੋਈ ਫਲੁ ਪਾਏ ॥
ਸਾਚਾ ਸਾਹਿਬੁ ਕਿਰਪਾ ਕਰੈ ॥
ਸੇ ਸੇਵਕੁ ਜਮ ਤੇ ਕੈਸਾ ਡਰੈ ॥੪॥

ਭਨਤਿ ਨਾਨਕੁ ਕਰੇ ਵੀਚਾਰੁ ॥
ਸਾਚੀ ਬਾਣੀ ਸਿਉ ਧਰੇ ਪਿਆਰੁ ॥
ਤਾ ਕੇ ਪਾਵੈ ਮੋਖ ਦੁਆਰੁ ॥
ਜਪੁ ਤਪੁ ਸਭੁ ਇਹੁ ਸਬਦੁ ਹੈ
ਸਾਰੁ ॥੫॥੨॥੪॥

ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੇ ਬਾਰ ॥
ਤਪਿ ਤਪਿ ਖਪੈ ਬਹੁਤੁ ਬੇਕਾਰ ॥
ਜੈ ਤਨਿ ਬਾਣੀ ਵਿਸਰਿ ਜਾਇ ॥
ਜਿਉ ਪਕਾ ਰੋਗੀ ਵਿਲਲਾਇ ॥੧॥

ਬਹੁਤਾ ਬੋਲਣੁ ਝਖਣੁ ਹੋਇ ॥
ਵਿਣੁ ਬੋਲੇ ਜਾਣੈ ਸਭੁ ਸੋਇ ॥੧॥
ਰਹਾਉ ॥
ਜਿਨਿ ਕਨ ਕੀਤੇ ਅਖੀ ਨਾਕੁ ॥
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

Then, in the midst of Maya, he remains detached.
Such is the Glory of the True Guru;
in the midst of children and spouses, they attain
emancipation. ||2||

Such is the service which the Lord's servant performs,
that he dedicates his soul to the Lord, to whom it belongs.
One who is pleasing to the Lord and Master is acceptable.
Such a servant obtains honor in the Court of the Lord. ||3||

He enshrines the image of the True Guru in his heart.

He obtains the rewards which he desires.
The True Lord and Master grants His Grace;
how can such a servant be afraid of death? ||4||

Prays Nanak, practice contemplation,
and enshrine love for the True Word of His Bani.
Then, you shall find the Gate of Salvation.
This Shabad is the most excellent of all chanting and austere
meditations. ||5||2||4||

Dhanaasaree, First Mahalaa:

My soul burns, over and over again.
Burning and burning, it is ruined, and it falls into evil.
That body, which forgets the Word of the Guru's Bani,
cries out in pain, like a chronic patient. ||1||

To speak too much and babble is useless.
Even without our speaking, He knows everything.
||1||Pause||

He created our ears, eyes and nose.
He gave us our tongue to speak so fluently.

੬੬੨

ਜਿਨਿ ਮਨੁ ਰਾਖਿਆ ਅਗਨੀ ਪਾਇ ॥
 ਵਾਜੈ ਪਵਣੁ ਆਖੈ ਸਭ ਜਾਇ ॥੨॥
 ਜੇਤਾ ਮੋਹੁ ਪਰੀਤਿ ਸੁਆਦ ॥
 ਸਭਾ ਕਾਲਖ ਦਾਗਾ ਦਾਗ ॥
 ਦਾਗ ਦੋਸ ਮੁਹਿ ਚਲਿਆ ਲਾਇ ॥
 ਦਰਗਹ ਬੈਸਣ ਨਾਹੀ ਜਾਇ ॥੩॥
 ਕਰਮਿ ਮਿਲੈ ਆਖਣੁ ਤੇਰਾ ਨਾਉ ॥
 ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
 ਜੇ ਕੇ ਡੂਬੈ ਫਿਰਿ ਹੋਵੈ ਸਾਰ ॥
 ਨਾਨਕ ਸਾਚਾ ਸਰਬ
 ਦਾਤਾਰ ॥੪॥੩॥੫॥

ਧਨਾਸਰੀ ਮਹਲਾ ੧ ॥
 ਚੋਰੁ ਸਲਾਹੇ ਚੀਤੁ ਨ ਭੀਜੈ ॥
 ਜੇ ਬਦੀ ਕਰੇ ਤਾ ਤਸੂ ਨ ਛੀਜੈ ॥
 ਚੋਰ ਕੀ ਹਾਮਾ ਭਰੇ ਨ ਕੋਇ ॥
 ਚੋਰੁ ਕੀਆ ਚੰਗਾ ਕਿਉ ਹੋਇ ॥੧॥
 ਸੁਣਿ ਮਨ ਅੰਧੇ ਕੁਤੇ ਕੂੜਿਆਰ ॥
 ਬਿਨੁ ਬੋਲੇ ਬੂੜੀਐ ਸਚਿਆਰ ॥੧॥
 ਰਹਾਉ ॥
 ਚੋਰੁ ਸੁਆਲਿਉ ਚੋਰੁ ਸਿਆਣਾ ॥
 ਖੋਟੇ ਕਾ ਮੁਲੁ ਏਕੁ ਦੁਗਾਣਾ ॥
 ਜੇ ਸਾਥਿ ਰਖੀਐ ਦੀਜੈ ਰਲਾਇ ॥
 ਜਾ ਪਰਖੀਐ ਖੋਟਾ ਹੋਇ ਜਾਇ ॥੨॥
 ਜੈਸਾ ਕਰੇ ਸੁ ਤੈਸਾ ਪਾਵੈ ॥
 ਆਪਿ ਬੀਜਿ ਆਪੇ ਹੀ ਖਾਵੈ ॥
 ਜੇ ਵਡਿਆਈਆ ਆਪੇ ਖਾਇ ॥

662

He preserved the mind in the fire of the womb;
 at His Command, the wind blows everywhere. ||2||
 These worldly attachments, loves and pleasurable tastes,
 all are just black stains.
 One who departs, with these black stains of sin on his face
 shall find no place to sit in the Court of the Lord. ||3||
 By Your Grace, we chant Your Name.
 Becoming attached to it, one is saved; there is no other way.
 Even if one is drowning, still, he may be saved.
 O Nanak, the True Lord is the Giver of all. ||4||3||5||

Dhanaasaree, First Mahalaa:

If a thief praises someone, his mind is not pleased.
 If a thief curses him, no damage is done.
 No one will take responsibility for a thief.
 How can a thief's actions be good? ||1||
 Listen, O mind, you blind, false dog!
 Even without your speaking, the Lord knows and
 understands. ||1||Pause||
 A thief may be handsome, and a thief may be wise,
 but he is still just a counterfeit coin, worth only a shell.
 If it is kept and mixed with other coins,
 it will be found to be false, when the coins are inspected. ||2||
 As one acts, so does he receive.
 As he plants, so does he eat.
 He may praise himself gloriously,

ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥	but still, according to his understanding, so is the path he must follow. 3
ਜੇ ਸਉ ਕੂੜੀਆ ਕੂੜੁ ਕਬਾੜੁ ॥	He may tell hundreds of lies to conceal his falsehood,
ਭਾਵੈ ਸਭੁ ਆਖਉ ਸੰਸਾਰੁ ॥	and all the world may call him good.
ਤੁਧੁ ਭਾਵੈ ਅਧੀ ਪਰਵਾਣੁ ॥	If it pleases You, Lord, even the foolish are approved.
ਨਾਨਕ ਜਾਣੈ ਜਾਣੁ	O Nanak, the Lord is wise, knowing, all-knowing. 4 4 6
ਸੁਜਾਣੁ ॥੪॥੪॥੬॥	

ਧਨਾਸਰੀ ਮਹਲਾ ੧ ॥

Dhanaasaree, First Mahalaa:

ਕਾਇਆ ਕਾਗਦੁ ਮਨੁ ਪਰਵਾਣਾ ॥	The body is the paper, and the mind is the inscription written upon it.
ਸਿਰ ਕੇ ਲੇਖ ਨ ਪੜੈ ਇਆਣਾ ॥	The ignorant fool does not read what is written on his forehead.
ਦਰਗਹ ਘੜੀਅਹਿ ਤੀਨੇ ਲੇਖ ॥	In the Court of the Lord, three inscriptions are recorded.
ਖੋਟਾ ਕਾਮਿ ਨ ਆਵੈ ਵੇਖੁ ॥੧॥	Behold, the counterfeit coin is worthless there. 1
ਨਾਨਕ ਜੇ ਵਿਚਿ ਰੁਪਾ ਹੋਇ ॥	O Nanak, if there is silver in it,
ਖਰਾ ਖਰਾ ਆਖੈ ਸਭੁ ਕੋਇ ॥੧॥	then everyone proclaims, "It is genuine, it is genuine." 1 Pause
ਰਹਾਉ ॥	
ਕਾਦੀ ਕੂੜੁ ਬੋਲਿ ਮਲੁ ਖਾਇ ॥	The Qazi tells lies and eats filth;
ਬ੍ਰਾਹਮਣੁ ਨਾਵੈ ਜੀਆ ਘਾਇ ॥	the Brahmin kills and then takes cleansing baths.
ਜੋਗੀ ਜੁਗਤਿ ਨ ਜਾਣੈ ਅੰਧੁ ॥	The Yogi is blind, and does not know the Way.
ਤੀਨੇ ਓਜਾੜੇ ਕਾ ਬੰਧੁ ॥੨॥	The three of them devise their own destruction. 2
ਸੋ ਜੋਗੀ ਜੋ ਜੁਗਤਿ ਪਛਾਣੈ ॥	He alone is a Yogi, who understands the Way.
ਗੁਰ ਪਰਸਾਦੀ ਏਕੇ ਜਾਣੈ ॥	By Guru's Grace, he knows the One Lord.
ਕਾਜੀ ਸੋ ਜੋ ਉਲਟੀ ਕਰੈ ॥	He alone is a Qazi, who turns away from the world,
ਗੁਰ ਪਰਸਾਦੀ ਜੀਵਤੁ ਮਰੈ ॥	and who, by Guru's Grace, remains dead while yet alive.
ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥	He alone is a Brahmin, who contemplates God.
ਆਪਿ ਤਰੈ ਸਗਲੇ ਕੁਲ ਤਾਰੈ ॥੩॥	He saves himself, and saves all his generations as well. 3
ਦਾਨਸਬੰਦੁ ਸੋਈ ਦਿਲਿ ਧੋਵੈ ॥	One who cleanses his own mind is wise.
ਮੁਸਲਮਾਣੁ ਸੋਈ ਮਲੁ ਖੋਵੈ ॥	One who cleanses himself of impurity is a Muslim.

ਪੜਿਆ ਬੂਝੈ ਸੋ ਪਰਵਾਣੁ ॥
ਜਿਸੁ ਸਿਰਿ ਦਰਗਹ ਕਾ
ਨੀਸਾਣੁ ॥੪॥੫॥੭॥

One who reads and understands is acceptable.
Upon his forehead is the Insignia of the Court of the
Lord. ||4||5||7||

ਧਨਾਸਰੀ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥

Dhanaasaree, First Mahalaa, Third House:

One Universal Creator God.
By The Grace Of The True Guru:

ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ
ਕਾ ਢਬੁ ॥

No, no, this is not the time, when people know the way to
Yoga and Truth.

ਥਾਨਸਟ ਜਗ ਭਰਿਸਟ ਹੋਏ ਡੂਬਤਾ
ਇਵ ਜਗੁ ॥੧॥

The holy places of worship in the world are polluted, and
so the world is drowning. ||1||

ਕਲ ਮਹਿ ਰਾਮ ਨਾਮੁ ਸਾਰੁ ॥

In this Dark Age of Kali Yuga, the Lord's Name is the
most sublime.

ਅਖੀ ਤ ਮੀਟਹਿ ਨਾਕ ਪਕੜਹਿ
ਠਗਣ ਕਉ ਸੰਸਾਰੁ ॥੧॥
ਰਹਾਉ ॥

Some people try to deceive the world by closing their eyes
and holding their nostrils closed. ||1||Pause||

ਆਂਟ ਸੇਤੀ ਨਾਕੁ ਪਕੜਹਿ ਸੂਝਤੇ
ਤਿਨਿ ਲੋਅ ॥

They close off their nostrils with their fingers, and claim to
see the three worlds.

੬੬੩

663

ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ
ਅਲੋਅ ॥੨॥

But they cannot even see what is behind them. What a
strange lotus pose this is! ||2||

ਖੜੀਆ ਤ ਧਰਮੁ ਛੋਡਿਆ ਮਲੇਛੁ
ਭਾਖਿਆ ਗਹੀ ॥

The K'shatriyas have abandoned their religion, and have
adopted a foreign language.

ਸ੍ਰਿਸਟਿ ਸਭ ਇਕ ਵਰਨ ਹੋਈ
ਧਰਮ ਕੀ ਗਤਿ ਰਹੀ ॥੩॥

The whole world has been reduced to the same social
status; the state of righteousness and Dharma has
been lost. ||3||

ਅਸਟ ਸਾਜ ਸਾਜਿ ਪੁਰਾਣ ਸੋਧਹਿ
ਕਰਹਿ ਬੇਦ ਅਭਿਆਸੁ ॥

They analyze eight chapters of (Panini's) grammar and the
Puraanas. They study the Vedas,

ਬਿਨੁ ਨਾਮ ਹਰਿ ਕੇ ਮੁਕਤਿ
ਨਾਹੀ ਕਹੈ ਨਾਨਕੁ
ਦਾਸੁ ॥੪॥੧॥੬॥੮॥

but without the Lord's Name, no one is liberated; so says
Nanak, the Lord's slave. ||4||1||6||8||

ਧਨਾਸਰੀ ਮਹਲਾ ੧ ਆਰਤੀ

ੴ ਸਤਿਗੁਰ ਪ੍ਰਸਾਦਿ ॥

ਗਗਨ ਮੈ ਥਾਲੁ ਰਵਿ ਚੰਦੁ
ਦੀਪਕ ਬਨੇ ਤਾਰਿਕਾ ਮੰਡਲੀ
ਜਨਕ ਮੋਤੀ ॥

ਧੂਧੁ ਮਲਆਨਲੋ ਪਵਣੁ ਚਵਰੋ
ਕਰੇ ਸਗਲ ਬਨਰਾਇ ਫੂਲੰਤ
ਜੋਤੀ ॥੧॥

ਕੈਸੀ ਆਰਤੀ ਹੋਇ ਭਵ ਖੰਡਨਾ
ਤੇਰੀ ਆਰਤੀ ॥

ਅਨਹਤਾ ਸਬਦ ਵਾਜੰਤ ਭੇਰੀ ॥੧॥
ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ
ਤੋਹਿ ਕਉ ਸਹਸ ਮੂਰਤਿ ਨਨਾ
ਏਕ ਤੋਹੀ ॥

ਸਹਸ ਪਦ ਬਿਮਲ ਨਨ ਏਕ ਪਦ
ਗੰਧ ਬਿਨੁ ਸਹਸ ਤਵ ਗੰਧ ਇਵ
ਚਲਤ ਮੋਹੀ ॥੨॥

ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਕੈ ਚਾਨਣਿ ਸਭ ਮਹਿ ਚਾਨਣੁ
ਹੋਇ ॥

ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ
ਹੋਇ ॥੩॥

ਹਰਿ ਚਰਣ ਕਮਲ ਮਕਰੰਦ
ਲੋਭਿਤ ਮਨੋ ਅਨਦਿਨੋ ਮੋਹਿ
ਆਹੀ ਪਿਆਸਾ ॥

ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ
ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ
॥੪॥੧॥੭॥੯॥

Dhanaasaree, First Mahalaa, Aartee:

One Universal Creator God.

By The Grace Of The True Guru:

In the bowl of the sky, the sun and moon are the lamps; the stars in the constellations are the pearls.

The fragrance of sandalwood is the incense, the wind is the fan, and all the vegetation are flowers in offering to You, O Luminous Lord. ||1||

What a beautiful lamp-lit worship service this is! O Destroyer of fear, this is Your Aartee, Your worship service.

The sound current of the Shabad is the sounding of the temple drums. ||1||Pause||

Thousands are Your eyes, and yet You have no eyes. Thousands are Your forms, and yet You have not even one form.

Thousands are Your lotus feet, and yet You have no feet. Without a nose, thousands are Your noses. I am enchanted with Your play! ||2||

The Divine Light is within everyone; You are that Light. Yours is that Light which shines within everyone.

By the Guru's Teachings, this Divine Light is revealed. That which pleases the Lord is the true worship service. ||3||

My soul is enticed by the honey-sweet lotus feet of the Lord; night and day, I thirst for them.

Bless Nanak, the thirsty song-bird, with the water of Your Mercy, that he may come to dwell in Your Name. ||4||1||7||9||

ਧਨਾਸਰੀ ਮਹਲਾ ੩ ਘਰੁ ੨
ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਇਹੁ ਧਨੁ ਅਖੁਟੁ ਨ ਨਿਖੁਟੈ ਨ
ਜਾਇ ॥

ਪੂਰੈ ਸਤਿਗੁਰਿ ਦੀਆ ਦਿਖਾਇ ॥

ਅਪੁਨੇ ਸਤਿਗੁਰ ਕਉ ਸਦ ਬਲਿ
ਜਾਈ ॥

ਗੁਰ ਕਿਰਪਾ ਤੇ ਹਰਿ ਮੰਨਿ
ਵਸਾਈ ॥੧॥

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥

ਗੁਰਿ ਪੂਰੈ ਹਰਿ ਧਨੁ ਪਰਗਾਸਿਆ
ਹਰਿ ਕਿਰਪਾ ਤੇ ਵਸੈ ਮਨਿ ਆਇ
॥ ਰਹਾਉ ॥

ਅਵਗੁਣ ਕਾਟਿ ਗੁਣ ਰਿਦੈ ਸਮਾਇ ॥

ਪੂਰੇ ਗੁਰ ਕੈ ਸਹਜਿ ਸੁਭਾਇ ॥

ਪੂਰੇ ਗੁਰ ਕੀ ਸਾਚੀ ਬਾਣੀ ॥

ਸੁਖ ਮਨ ਅੰਤਰਿ ਸਹਜਿ
ਸਮਾਣੀ ॥੨॥

ਏਕੁ ਅਚਰਜੁ ਜਨ ਦੇਖਹੁ ਭਾਈ ॥

ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥

ਨਾਮੁ ਅਮੋਲਕੁ ਨ ਪਾਇਆ ਜਾਇ ॥

ਗੁਰ ਪਰਸਾਦਿ ਵਸੈ ਮਨਿ
ਆਇ ॥੩॥

ਸਭ ਮਹਿ ਵਸੈ ਪ੍ਰਭੁ ਏਕੇ ਸੋਇ ॥

ਗੁਰਮਤੀ ਘਟਿ ਪਰਗਟੁ ਹੋਇ ॥

ਸਹਜੇ ਜਿਨਿ ਪ੍ਰਭੁ ਜਾਣਿ
ਪਛਾਣਿਆ ॥

Dhanaasaree, Third Mahalaa, Second House,
Chau-Padas:

One Universal Creator God.

By The Grace Of The True Guru:

This wealth is inexhaustible. It shall never be exhausted,
and it shall never be lost.

The Perfect True Guru has revealed it to me.

I am forever a sacrifice to my True Guru.

By Guru's Grace, I have enshrined the Lord within my
mind. ||1||

They alone are wealthy, who lovingly attune themselves to
the Lord's Name.

The Perfect Guru has revealed to me the Lord's treasure;
by the Lord's Grace, it has come to abide in my mind.

||Pause||

He is rid of his demerits, and his heart is permeated with
merit and virtue.

By Guru's Grace, he naturally dwells in celestial peace.

True is the Word of the Perfect Guru's Bani.

They bring peace to the mind, and celestial peace is
absorbed within. ||2||

O my humble Siblings of Destiny, behold this strange and
wonderful thing:

duality is overcome, and the Lord dwells within his mind.

The Naam, the Name of the Lord, is priceless; it cannot
be taken.

By Guru's Grace, it comes to abide in the mind. ||3||

He is the One God, abiding within all.

Through the Guru's Teachings, He is revealed in the heart.

One who intuitively knows and realizes God,

੬੬੪

664

ਨਾਨਕ ਨਾਮੁ ਮਿਲੈ ਮਨੁ
ਮਾਨਿਆ ॥੪॥੧॥

O Nanak, obtains the Naam; his mind is pleased and
appeased. ||4||1||

ਧਨਾਸਰੀ ਮਹਲਾ ੩ ॥

Dhanaasaree, Third Mahalaa:

ਹਰਿ ਨਾਮੁ ਧਨੁ ਨਿਰਮਲੁ ਅਤਿ
ਅਪਾਰਾ ॥

The wealth of the Lord's Name is immaculate, and
absolutely infinite.

ਗੁਰ ਕੈ ਸਬਦਿ ਭਰੇ ਭੰਡਾਰਾ ॥

The Word of the Guru's Shabad is over-flowing with
treasure.

ਨਾਮ ਧਨ ਬਿਨੁ ਹੋਰ ਸਭ ਬਿਖੁ
ਜਾਣੁ ॥

Know that, except for the wealth of the Name, all other
wealth is poison.

ਮਾਇਆ ਮੋਹਿ ਜਲੈ ਅਭਿਮਾਨੁ ॥੧॥

The egotistical people are burning in their attachment to
Maya. ||1||

ਗੁਰਮੁਖਿ ਹਰਿ ਰਸੁ ਚਾਖੈ ਕੋਇ ॥

How rare is that Gurmukh who tastes the sublime essence
of the Lord.

ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ
ਪੂਰੈ ਭਾਗਿ ਪਰਾਪਤਿ ਹੋਇ ॥
ਰਹਾਉ ॥

He is always in bliss, day and night; through perfect good
destiny, he obtains the Name. ||Pause||

ਸਬਦੁ ਦੀਪਕੁ ਵਰਤੈ ਤਿਹੁ ਲੋਇ ॥

The Word of the Shabad is a lamp, illuminating the
three worlds.

ਜੋ ਚਾਖੈ ਸੋ ਨਿਰਮਲੁ ਹੋਇ ॥

One who tastes it, becomes immaculate.

ਨਿਰਮਲ ਨਾਮਿ ਹਉਮੈ ਮਲੁ ਧੋਇ ॥

The immaculate Naam, the Name of the Lord, washes off
the filth of ego.

ਸਾਚੀ ਭਗਤਿ ਸਦਾ ਸੁਖੁ ਹੋਇ ॥੨॥

True devotional worship brings lasting peace. ||2||

ਜਿਨਿ ਹਰਿ ਰਸੁ ਚਾਖਿਆ ਸੋ ਹਰਿ
ਜਨੁ ਲੋਗੁ ॥

One who tastes the sublime essence of the Lord is the
Lord's humble servant.

ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥

He is forever happy; he is never sad.

ਆਪਿ ਮੁਕਤੁ ਅਵਰਾ ਮੁਕਤੁ
ਕਰਾਵੈ ॥

He himself is liberated, and he liberates others as well.

ਹਰਿ ਨਾਮੁ ਜਪੈ ਹਰਿ ਤੇ ਸੁਖੁ
ਪਾਵੈ ॥੩॥

He chants the Lord's Name, and through the Lord, he finds
peace. ||3||

ਬਿਨੁ ਸਤਿਗੁਰ ਸਭ ਮੁਈ
ਬਿਲਲਾਇ ॥

Without the True Guru, everyone dies, crying out in pain.

ਅਨਦਿਨੁ ਦਾਝਹਿ ਸਾਤਿ ਨ ਪਾਇ ॥ Night and day, they burn, and find no peace.
 ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ But meeting the True Guru, all thirst is quenched.
 ਨਾਨਕ ਨਾਮਿ ਸਾਂਤਿ ਸੁਖੁ O Nanak, through the Naam, one finds peace and
 ਪਾਏ ॥੪॥੨॥ tranquility. ॥4॥2॥

ਧਨਾਸਰੀ ਮਹਲਾ ੩ ॥

Dhanaasaree, Third Mahalaa:

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ Gather in and cherish forever the wealth of the Lord's
 Name, deep within;
 ਜੀਅ ਜੰਤ ਜਿਨਹਿ ਪ੍ਰਤਿਪਾਲੇ ॥ He cherishes and nurtures all beings and creatures.
 ਮੁਕਤਿ ਪਦਾਰਥੁ ਤਿਨ ਕਉ ਪਾਏ ॥ They alone obtain the treasure of Liberation,
 ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ who are lovingly imbued with, and focused on the Lord's
 Name. ॥1॥
 ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ Serving the Guru, one obtains the wealth of the
 Lord's Name.
 ਅੰਤਰਿ ਪਰਗਾਸੁ ਹਰਿ ਨਾਮੁ He is illumined and enlightened within, and he meditates
 ਧਿਆਵੈ ॥ ਰਹਾਉ ॥ on the Lord's Name. ॥Pause॥
 ਇਹੁ ਹਰਿ ਰੰਗੁ ਗੂੜਾ ਧਨੁ This love for the Lord is like the love of the bride for
 ਪਿਰ ਹੋਇ ॥ her husband.
 ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ God ravishes and enjoys the soul-bride who is adorned
 with peace and tranquility.
 ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ No one finds God through egotism.
 ਮੂਲਹੁ ਭੁਲਾ ਜਨਮੁ ਗਵਾਏ ॥੨॥ Wandering away from the Primal Lord, the root of all, one
 wastes his life in vain. ॥2॥
 ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ Tranquility, celestial peace, pleasure and the Word of His
 Bani come from the Guru.
 ਸੇਵਾ ਸਾਚੀ ਨਾਮਿ ਸਮਾਣੀ ॥ True is that service, which leads one to merge in the Naam.
 ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ Blessed with the Word of the Shabad, he meditates forever
 on the Lord, the Beloved.
 ਸਾਚ ਨਾਮਿ ਵਡਿਆਈ ਪਾਏ ॥੩॥ Through the True Name, glorious greatness is obtained. ॥3॥
 ਆਪੇ ਕਰਤਾ ਜੁਗਿ ਜੁਗਿ ਸੋਇ ॥ The Creator Himself abides throughout the ages.
 ਨਦਰਿ ਕਰੇ ਮੇਲਾਵਾ ਹੋਇ ॥ If He casts His Glance of Grace, then we meet Him.
 ਗੁਰਬਾਣੀ ਤੇ ਹਰਿ ਮੰਨਿ ਵਸਾਏ ॥ Through the Word of Gurbani, the Lord comes to dwell in
 the mind.

ਨਾਨਕ ਸਾਚਿ ਰਤੇ ਪ੍ਰਭਿ ਆਪਿ
ਮਿਲਾਏ ॥੪॥੩॥

O Nanak, God unites with Himself those who are imbued
with Truth. ||4||3||

ਧਨਾਸਰੀ ਮਹਲਾ ੩ ਤੀਜਾ ॥
ਜਗੁ ਮੈਲਾ ਮੈਲੋ ਹੋਇ ਜਾਇ ॥

Dhanaasaree, Third Mahalaa:

The world is polluted, and those in the world become
polluted as well.

ਆਵੈ ਜਾਇ ਦੂਜੈ ਲੋਭਾਇ ॥
ਦੂਜੈ ਭਾਇ ਸਭ ਪਰਜ ਵਿਗੋਈ ॥
ਮਨਮੁਖਿ ਚੋਟਾ ਖਾਇ ਅਪੁਨੀ ਪਤਿ
ਖੋਈ ॥੧॥

In attachment to duality, it comes and goes.

This love of duality has ruined the entire world.

The self-willed manmukh suffers punishment, and forfeits
his honor. ||1||

ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥
ਅੰਤਰਿ ਨਾਮੁ ਵਸੈ ਪਤਿ ਉਤਮ ਹੋਇ
॥ ਰਹਾਉ ॥

Serving the Guru, one becomes immaculate.

He enshrines the Naam, the Name of the Lord, within, and
his state becomes exalted. ||Pause||

ਗੁਰਮੁਖਿ ਉਬਰੇ ਹਰਿ ਸਰਣਾਈ ॥
ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥

The Gurmukhs are saved, taking to the Lord's Sanctuary.

Attuned to the Lord's Name, they commit themselves to
devotional worship.

ਭਗਤਿ ਕਰੇ ਜਨੁ ਵਡਿਆਈ ਪਾਏ ॥

The Lord's humble servant performs devotional worship,
and is blessed with greatness.

ਸਾਚਿ ਰਤੇ ਸੁਖ ਸਹਜਿ ਸਮਾਏ ॥੨॥

Attuned to Truth, he is absorbed in celestial peace. ||2||

ਸਾਚੇ ਕਾ ਗਾਹਕੁ ਵਿਰਲਾ ਕੇ ਜਾਣੁ ॥
ਗੁਰ ਕੈ ਸਬਦਿ ਆਪੁ ਪਛਾਣੁ ॥

Know that one who purchases the True Name is very rare.

Through the Word of the Guru's Shabad, he comes to
understand himself.

ਸਾਚੀ ਰਾਸਿ ਸਾਚਾ ਵਾਪਾਰੁ ॥
ਸੋ ਧੰਨੁ ਪੁਰਖੁ ਜਿਸੁ ਨਾਮਿ
ਪਿਆਰੁ ॥੩॥

True is his capital, and true is his trade.

Blessed is that person, who loves the Naam. ||3||

ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥
ਉਤਮ ਬਾਣੀ ਸਬਦੁ ਸੁਣਾਏ ॥

God, the True Lord, has attached some to His True Name.

They listen to the most sublime Word of His Bani, and the
Word of His Shabad.

੬੬੫

665

ਪ੍ਰਭ ਸਾਚੇ ਕੀ ਸਾਚੀ ਕਾਰ ॥
ਨਾਨਕ ਨਾਮਿ ਸਵਾਰਣਹਾਰ ॥੪॥੪॥

True is service to the True Lord God.

O Nanak, the Naam is the Embellisher. ||4||4||

ਧਨਾਸਰੀ ਮਹਲਾ ੩ ॥

ਜੇ ਹਰਿ ਸੇਵਹਿ ਤਿਨ ਬਲਿ ਜਾਉ ॥

ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥

ਸਾਚੇ ਸਾਚੁ ਸਮਾਲਿਹੁ ਦੁਖੁ ਜਾਇ ॥

ਸਾਚੈ ਸਬਦਿ ਵਸੈ ਮਨਿ ਆਇ ॥੧॥

ਗੁਰਬਾਣੀ ਸੁਣਿ ਮੈਲੁ ਗਵਾਏ ॥

ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥

ਰਹਾਉ ॥

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥

ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥

ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥

ਸਾਚੁ ਮਹਲੁ ਪਾਏ ਹਰਿ ਗੁਣ

ਗਾਇ ॥੨॥

ਨ ਸਬਦੁ ਬੂਝੈ ਨ ਜਾਣੈ ਬਾਣੀ ॥

ਮਨਮੁਖਿ ਅੰਧੇ ਦੁਖਿ ਵਿਹਾਣੀ ॥

ਸਤਿਗੁਰੁ ਭੇਟੇ ਤਾ ਸੁਖੁ ਪਾਏ ॥

ਹਉਮੈ ਵਿਚਹੁ ਠਾਕਿ ਰਹਾਏ ॥੩॥

ਕਿਸ ਨੋ ਕਹੀਐ ਦਾਤਾ ਇਕੁ ਸੋਇ ॥

ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥

ਨਾਨਕ ਸਾਚੇ ਸਾਚਾ ਭਾਵਾ ॥੪॥੫॥

ਧਨਾਸਰੀ ਮਹਲਾ ੩ ॥

ਮਨੁ ਮਚੈ ਧਾਤੁ ਮਰਿ ਜਾਇ ॥

Dhanaasaree, Third Mahalaa:

I am a sacrifice to those who serve the Lord.

The Truth is in their hearts, and the True Name is on their lips.

Dwelling upon the Truest of the True, their pains are dispelled.

Through the True Word of the Shabad, the Lord comes to dwell in their minds. ||1||

Listening to the Word of Gurbani, filth is washed off, and they naturally enshrine the Lord's Name in their minds. ||1||Pause||

One who conquers fraud, deceit and the fire of desire finds tranquility, peace and pleasure within.

If one walks in harmony with the Guru's Will, he eliminates his self-conceit.

He finds the True Mansion of the Lord's Presence, singing the Glorious Praises of the Lord. ||2||

The blind, self-willed manmukh does not understand the Shabad; he does not know the Word of the Guru's Bani, and so he passes his life in misery.

But if he meets the True Guru, then he finds peace, and the ego within is silenced. ||3||

Who else should I speak to? The One Lord is the Giver of all.

When He grants His Grace, then we obtain the Word of the Shabad.

Meeting with my Beloved, I sing the Glorious Praises of the True Lord.

O Nanak, becoming truthful, I have become pleasing to the True Lord. ||4||5||

Dhanaasaree, Third Mahalaa:

When the mind is conquered, its turbulent wanderings are stopped.

ਬਿਨੁ ਮਨ ਮੂਏ ਕੈਸੇ ਹਰਿ ਪਾਇ ॥	Without conquering the mind, how can the Lord be found?
ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥	Rare is the one who knows the medicine to conquer the mind.
ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥	The mind is conquered through the Word of the Shabad; this is known to the Lord's humble servant. 1
ਜਿਸ ਨੇ ਬਖਸੇ ਹਰਿ ਦੇ ਵਡਿਆਈ ॥	The Lord forgives him, and blesses him with glory.
ਗੁਰ ਪਰਸਾਦਿ ਵਸੈ ਮਨਿ ਆਈ ॥	By Guru's Grace, the Lord comes to dwell in the mind.
ਰਹਾਉ ॥	Pause
ਗੁਰਮੁਖਿ ਕਰਣੀ ਕਾਰ ਕਮਾਵੈ ॥	The Gurmukh does good deeds,
ਤਾ ਇਸੁ ਮਨ ਕੀ ਸੋਝੀ ਪਾਵੈ ॥	and so, he comes to understand this mind.
ਮਨੁ ਮੈ ਮਤੁ ਮੈਗਲ ਮਿਕਦਾਰਾ ॥	The mind is intoxicated, like the elephant with wine.
ਗੁਰੁ ਅੰਕਸੁ ਮਾਰਿ	The Guru places the harness upon it, and rejuvenates it. 2
ਜੀਵਾਲਣਹਾਰਾ ॥੨॥	
ਮਨੁ ਅਸਾਧੁ ਸਾਧੈ ਜਨੁ ਕੋਈ ॥	The mind is undisciplined; only a rare few can discipline it.
ਅਚਰੁ ਚਰੈ ਤਾ ਨਿਰਮਲੁ ਹੋਈ ॥	If someone eats the uneatable, then he becomes immaculate.
ਗੁਰਮੁਖਿ ਇਹੁ ਮਨੁ ਲਇਆ	As Gurmukh, his mind is embellished.
ਸਵਾਰਿ ॥	
ਹਉਮੈ ਵਿਚਹੁ ਤਜੈ ਵਿਕਾਰ ॥੩॥	Egotism and corruption are eradicated from within. 3
ਜੇ ਧੁਰਿ ਰਖਿਅਨੁ ਮੇਲਿ ਮਿਲਾਇ ॥	Those whom the Primal Lord keeps united in His Union,
ਕਦੇ ਨ ਵਿਛੁੜਹਿ ਸਬਦਿ ਸਮਾਇ ॥	shall never be separated from Him; they are merged in the Word of the Shabad.
ਆਪਣੀ ਕਲਾ ਆਪੇ ਪ੍ਰਭੁ ਜਾਣੈ ॥	Only God Himself knows His own power.
ਨਾਨਕ ਗੁਰਮੁਖਿ ਨਾਮੁ	O Nanak, the Gurmukh realizes the Naam, the Name of
ਪਛਾਣੈ ॥੪॥੬॥	the Lord. 4 6

ਧਨਾਸਰੀ ਮਹਲਾ ੩ ॥

Dhanaasaree, Third Mahalaa:

ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥	The ignorant fools amass false wealth.
ਮਨਮੁਖ ਭੂਲੇ ਅੰਧ ਗਾਵਾਰ ॥	The blind, foolish, self-willed manmukhs have gone astray.
ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥	Poisonous wealth brings constant pain.
ਨਾ ਸਾਥਿ ਜਾਇ ਨ ਪਰਾਪਤਿ	It will not go with you, and it will not yield any profit. 1
ਹੋਇ ॥੧॥	

ਸਾਚਾ ਧਨੁ ਗੁਰਮਤੀ ਪਾਏ ॥
ਕਾਚਾ ਧਨੁ ਫੁਨਿ ਆਵੈ ਜਾਏ ॥
ਰਹਾਉ ॥

True wealth is obtained through the Guru's Teachings.
False wealth continues coming and going. ||Pause||

ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥
ਭਵਜਲਿ ਡੂਬੇ ਨ ਉਰਵਾਰਿ ਨ
ਪਾਰਿ ॥

The foolish self-willed manmukhs all go astray and die.
They drown in the terrifying world-ocean, and they cannot
reach either this shore, or the one beyond.

ਸਤਿਗੁਰੁ ਭੇਟੇ ਪੂਰੈ ਭਾਗਿ ॥
ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥

But by perfect destiny, they meet the True Guru;
imbued with the True Name, day and night, they remain
detached from the world. ||2||

ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥

Throughout the four ages, the True Bani of His Word is
Ambrosial Nectar.

ਪੂਰੈ ਭਾਗਿ ਹਰਿ ਨਾਮਿ ਸਮਾਣੀ ॥
ਸਿਧ ਸਾਧਿਕ ਤਰਸਹਿ ਸਭਿ ਲੋਇ ॥
ਪੂਰੈ ਭਾਗਿ ਪਰਾਪਤਿ ਹੋਇ ॥੩॥

By perfect destiny, one is absorbed in the True Name.
The Siddhas, the seekers and all men long for the Name.
It is obtained only by perfect destiny. ||3||

ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥
ਉਤਮ ਬ੍ਰਹਮੁ ਪਛਾਣੈ ਕੋਇ ॥
ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥

The True Lord is everything; He is True.
Only a few realize the exalted Lord God.
He is the Truest of the True; He Himself implants the True
Name within.

੬੬੬

ਨਾਨਕ ਆਪੇ ਵੇਖੈ ਆਪੇ ਸਚਿ
ਲਾਏ ॥੪॥੭॥

O Nanak, the Lord Himself sees all; He Himself links us to
the Truth. ||4||7||

ਧਨਾਸਰੀ ਮਹਲਾ ੩ ॥

Dhanaasaree, Third Mahalaa:

ਨਾਵੈ ਕੀ ਕੀਮਤਿ ਮਿਤਿ ਕਹੀ ਨ
ਜਾਇ ॥

The value and worth of the Lord's Name cannot be
described.

ਸੇ ਜਨ ਧੰਨੁ ਜਿਨ ਇਕ ਨਾਮਿ ਲਿਵ
ਲਾਇ ॥

Blessed are those humble beings, who lovingly focus their
minds on the Naam, the Name of the Lord.

ਗੁਰਮਤਿ ਸਾਚੀ ਸਾਚਾ ਵੀਚਾਰੁ ॥

True are the Guru's Teachings, and True is contemplative
meditation.

ਆਪੇ ਬਖਸੇ ਦੇ ਵੀਚਾਰੁ ॥੧॥

God Himself forgives, and bestows contemplative
meditation. ||1||

ਹਰਿ ਨਾਮੁ ਅਚਰਜੁ ਪ੍ਰਭੁ ਆਪਿ
ਸੁਣਾਏ ॥

ਕਲੀ ਕਾਲ ਵਿਚਿ ਗੁਰਮੁਖਿ ਪਾਏ
॥੧॥ ਰਹਾਉ ॥

ਹਮ ਮੂਰਖ ਮੂਰਖ ਮਨ ਮਾਹਿ ॥
ਹਉਮੈ ਵਿਚਿ ਸਭ ਕਾਰ ਕਮਾਹਿ ॥

ਗੁਰ ਪਰਸਾਦੀ ਹੰਉਮੈ ਜਾਇ ॥
ਆਪੇ ਬਖਸੇ ਲਏ ਮਿਲਾਇ ॥੨॥

ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥
ਅਹੰਕਾਰਿ ਭੂਥੈ ਨ ਪਾਵੈ ਮਾਨੁ ॥

ਆਪੁ ਛੇਡਿ ਸਦਾ ਸੁਖੁ ਹੋਈ ॥
ਗੁਰਮਤਿ ਸਾਲਾਹੀ ਸਚੁ ਸੋਈ ॥੩॥

ਆਪੇ ਸਾਜੇ ਕਰਤਾ ਸੋਇ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥

ਜਿਸੁ ਸਚਿ ਲਾਏ ਸੋਈ ਲਾਗੈ ॥

ਨਾਨਕ ਨਾਮਿ ਸਦਾ ਸੁਖੁ
ਆਗੈ ॥੪॥੮॥

ਰਾਗੁ ਧਨਾਸਿਰੀ ਮਹਲਾ ੩
ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ
ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ
ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ
ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ
ਨ ਦੂਜਾ ਕੋਈ ॥੧॥ ਰਹਾਉ ॥

The Lord's Name is wonderful! God Himself imparts it.

In the Dark Age of Kali Yuga, the Gurmukhs obtain it.
||1||Pause||

We are ignorant; ignorance fills our minds.
We do all our deeds in ego.

By Guru's Grace, egotism is eradicated.
Forgiving us, the Lord blends us with Himself. ||2||

Poisonous wealth gives rise to great arrogance.
Drowning in egotism, no one is honored.
Forsaking self-conceit, one finds lasting peace.
Under Guru's Instruction, he praises the True Lord. ||3||

The Creator Lord Himself fashions all.
Without Him, there is no other at all.
He alone is attached to Truth, whom the Lord Himself so
attaches.
O Nanak, through the Naam, lasting peace is attained in
the hereafter. ||4||8||

Raag Dhanaasaree, Third Mahalaa,
Fourth House:

One Universal Creator God.
By The Grace Of The True Guru:

I am just a poor beggar of Yours; You are Your Own Lord
Master, You are the Great Giver.

Be Merciful, and bless me, a humble beggar, with Your
Name, so that I may forever remain imbued with Your
Love. ||1||

I am a sacrifice to Your Name, O True Lord.

The One Lord is the Cause of causes; there is no other at
all. ||1||Pause||

ਬਹੁਤੇ ਫੇਰ ਪਏ ਕਿਰਪਨ ਕਉ ਅਬ
ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ
ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੇ ਗੁਰ
ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ
ਭੀਤਰਿ ਸਤਿਗੁਰ ਸਿਉ ਮਨੁ
ਮਾਨਿਆ ॥੩॥੧॥੯॥

ਧਨਾਸਰੀ ਮਹਲਾ ੪ ਘਰੁ ੧
ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੇ ਹਰਿ ਸੇਵਹਿ ਸੰਤ ਭਗਤ ਤਿਨ ਕੇ
ਸਭਿ ਪਾਪ ਨਿਵਾਰੀ ॥

ਹਮ ਉਪਰਿ ਕਿਰਪਾ ਕਰਿ ਸੁਆਮੀ
ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਹਰਿ ਗੁਣ ਕਹਿ ਨ ਸਕਉ ਬਨਵਾਰੀ ॥

ਹਮ ਪਾਪੀ ਪਾਥਰ ਨੀਰਿ ਡੁਬਤ
ਕਰਿ ਕਿਰਪਾ ਪਾਖਣ ਹਮ ਤਾਰੀ ॥
ਰਹਾਉ ॥

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ
ਲਾਗਿ ਸੰਗਤਿ ਸਾਧ ਸਵਾਰੀ ॥

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ
ਕਾਟੀ ਕਟਿਤ ਉਤਾਰੀ ॥੨॥

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ
ਜਪਿ ਹਰਿ ਹਰਿ ਹਰਿ ਉਰਿ ਧਾਰੀ ॥

ਹਰਿ ਹਰਿ ਹਰਿ ਅਉਖਧੁ ਜਗਿ
ਪੂਰਾ ਜਪਿ ਹਰਿ ਹਰਿ ਹਉਮੈ
ਮਾਰੀ ॥੩॥

I was wretched; I wandered through so many cycles of
reincarnation. Now, Lord, please bless me with Your Grace.

Be merciful, and grant me the Blessed Vision of Your
Darshan; please grant me such a gift. ||2||

Prays Nanak, the shutters of doubt have been opened wide;
by Guru's Grace, I have come to know the Lord.

I am filled to overflowing with true love; my mind is
pleased and appeased by the True Guru. ||3||1||9||

Dhanaasaree, Fourth Mahalaa, First House,
Chau-Padas:

One Universal Creator God.

By The Grace Of The True Guru:

Those Saints and devotees who serve the Lord have all
their sins washed away.

Have Mercy on me, O Lord and Master, and keep me in
the Sangat, the Congregation that You love. ||1||

I cannot even speak the Praises of the Lord, the Gardener
of the world.

We are sinners, sinking like stones in water; grant Your
Grace, and carry us stones across. ||Pause||

The rust of poison and corruption from countless
incarnations sticks to us; joining the Saadh Sangat, the
Company of the Holy, it is cleaned away.

It is just like gold, which is heated in the fire, to remove
the impurities from it. ||2||

I chant the chant of the Name of the Lord, day and night; I
chant the Name of the Lord, Har, Har, Har, and enshrine it
within my heart.

The Name of the Lord, Har, Har, Har, is the most perfect
medicine in this world; chanting the Name of the Lord,
Har, Har, I have conquered my ego. ||3||

੬੬੭

667

ਹਰਿ ਹਰਿ ਅਗਮ ਅਗਾਧਿ ਬੋਧਿ
ਅਪਰੰਪਰ ਪੁਰਖ ਅਪਾਰੀ ॥

ਜਨ ਕਉ ਕ੍ਰਿਪਾ ਕਰਹੁ
ਜਗਜੀਵਨ ਜਨ ਨਾਨਕ ਪੈਜ
ਸਵਾਰੀ ॥੪॥੧॥

ਧਨਾਸਰੀ ਮਹਲਾ ੪ ॥

ਹਰਿ ਕੇ ਸੰਤ ਜਨਾ ਹਰਿ
ਜਪਿਓ ਤਿਨ ਕਾ ਦੂਖੁ ਭਰਮੁ
ਭਉ ਭਾਗੀ ॥

ਅਪਨੀ ਸੇਵਾ ਆਪਿ ਕਰਾਈ
ਗੁਰਮਤਿ ਅੰਤਰਿ ਜਾਗੀ ॥੧॥

ਹਰਿ ਕੈ ਨਾਮਿ ਰਤਾ ਬੈਰਾਗੀ ॥

ਹਰਿ ਹਰਿ ਕਥਾ ਸੁਣੀ ਮਨਿ ਭਾਈ
ਗੁਰਮਤਿ ਹਰਿ ਲਿਵ ਲਾਗੀ ॥੧॥
ਰਹਾਉ ॥

ਸੰਤ ਜਨਾ ਕੀ ਜਾਤਿ ਹਰਿ ਸੁਆਮੀ
ਤੁਮ੍ ਠਾਕੁਰ ਹਮ ਸਾਂਗੀ ॥

ਜੈਸੀ ਮਤਿ ਦੇਵਹੁ ਹਰਿ ਸੁਆਮੀ
ਹਮ ਤੈਸੇ ਬੁਲਗ ਬੁਲਾਗੀ ॥੨॥

ਕਿਆ ਹਮ ਕਿਰਮ ਨਾਨੁ ਨਿਕ ਕੀਰੇ
ਤੁਮ੍ ਵਡ ਪੁਰਖ ਵਡਾਗੀ ॥

ਤੁਮ੍ਰੀ ਗਤਿ ਮਿਤਿ ਕਹਿ ਨ ਸਕਹ
ਪ੍ਰਭ ਹਮ ਕਿਉ ਕਰਿ ਮਿਲਹ
ਅਭਾਗੀ ॥੩॥

ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ
ਹਮ ਹਰਿ ਹਰਿ ਸੇਵਾ ਲਾਗੀ ॥

ਨਾਨਕ ਦਾਸਨਿ ਦਾਸੁ ਕਰਹੁ
ਪ੍ਰਭ ਹਮ ਹਰਿ ਕਥਾ
ਕਥਾਗੀ ॥੪॥੨॥

The Lord, Har, Har, is unapproachable, of unfathomable wisdom, unlimited, all-powerful and infinite.

Show Mercy to Your humble servant, O Life of the world, and save the honor of servant Nanak. ||4||1||

Dhanaasaree, Fourth Mahalaa:

The humble Saints of the Lord meditate on the Lord; their pain, doubt and fear have run away.

The Lord Himself inspires them to serve Him; they are awakened within to the Guru's Teachings. ||1||

Imbued with the Lord's Name, they are unattached to the world.

Listening to the sermon of the Lord, Har, Har, their minds are pleased; through Guru's Instruction, they enshrine love for the Lord. ||1||Pause||

God, the Lord and Master, is the caste and social status of His humble Saints. You are the Lord and Master; I am just Your puppet.

As is the understanding You bless us with, so are the words we speak. ||2||

What are we? Tiny worms, and microscopic germs. You are our great and glorious Lord and Master.

I cannot describe Your state and extent. O God, how can we unfortunate ones meet with You? ||3||

O God, my Lord and Master, shower me with Your Mercy, and commit me to Your service.

Make Nanak the slave of Your slaves, God; I speak the speech of the Lord's sermon. ||4||2||

ਧਨਾਸਰੀ ਮਹਲਾ ੪ ॥

ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ
ਜੋ ਬੋਲੈ ਹਰਿ ਹਰਿ ਬਾਨੀ ॥

ਜੋ ਜੋ ਕਹੈ ਸੁਣੈ ਸੋ ਮੁਕਤਾ ਹਮ
ਤਿਸ ਕੈ ਸਦ ਕੁਰਬਾਨੀ ॥੧॥

ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥

ਹਰਿ ਹਰਿ ਕਥਾ ਸੁਨਹੁ ਇਕ ਨਿਮਖ
ਪਲ ਸਭਿ ਕਿਲਵਿਖ ਪਾਪ ਲਹਿ
ਜਾਨੀ ॥੧॥ ਰਹਾਉ ॥

ਐਸਾ ਸੰਤੁ ਸਾਧੁ ਜਿਨ ਪਾਇਆ ਤੇ
ਵਡ ਪੁਰਖ ਵਡਾਨੀ ॥

ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ
ਹਮ ਹਰਿ ਲੋਚ ਲੁਚਾਨੀ ॥੨॥

ਹਰਿ ਹਰਿ ਸਫਲਿਓ ਬਿਰਖੁ
ਪ੍ਰਭ ਸੁਆਮੀ ਜਿਨ ਜਪਿਓ ਸੇ
ਤ੍ਰਿਪਤਾਨੀ ॥

ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ
ਸਭ ਲਾਥੀ ਭੂਖ ਭੁਖਾਨੀ ॥੩॥

ਜਿਨ ਕੇ ਵਡੇ ਭਾਗ ਵਡ ਊਚੇ ਤਿਨ
ਹਰਿ ਜਪਿਓ ਜਪਾਨੀ ॥

ਤਿਨ ਹਰਿ ਸੰਗਤਿ ਮੇਲਿ ਪ੍ਰਭ
ਸੁਆਮੀ ਜਨ ਨਾਨਕ ਦਾਸ
ਦਸਾਨੀ ॥੪॥੩॥

ਧਨਾਸਰੀ ਮਹਲਾ ੪ ॥

ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ
ਕਿਉ ਚਾਲਹ ਗੁਰ ਚਾਲੀ ॥

ਸਤਗੁਰੁ ਦਇਆ ਕਰੇ ਸੁਖਦਾਤਾ
ਹਮ ਲਾਵੈ ਆਪਨ ਪਾਲੀ ॥੧॥

ਗੁਰਸਿਖ ਮੀਤ ਚਲਹੁ ਗੁਰ ਚਾਲੀ ॥

Dhanaasaree, Fourth Mahalaa:

The True Guru is the Lord's Saint, the True Being, who chants the Bani of the Lord, Har, Har, Har.

Whoever chants it, and listens to it, is liberated; I am forever a sacrifice to him. ||1||

O Saints of the Lord, listen to the Lord's Praises with your ears.

Listen to the sermon of the Lord, Har, Har, for a moment, for even an instant, and all your sins and mistakes shall be erased. ||1||Pause||

Those who find such humble, Holy Saints, are the greatest of the great persons.

I beg for the dust of their feet; I long for the longing for God, my Lord and Master. ||2||

The Name of God, the Lord and Master, Har, Har, is the fruit-bearing tree; those who meditate on it are satisfied.

Drinking in the ambrosia of the Name of the Lord, Har, Har, I am satisfied; all my hunger and thirst is quenched. ||3||

Those who are blessed with the highest, loftiest destiny, chant and meditate on the Lord.

Let me join their congregation, O God, my Lord and Master; Nanak is the slave of their slaves. ||4||3||

Dhanaasaree, Fourth Mahalaa:

I am blind, totally blind, entangled in corruption and poison. How can I walk on the Guru's Path?

If the True Guru, the Giver of peace, shows His kindness, He attaches us to the hem of His robe. ||1||

O Sikhs of the Guru, O friends, walk on the Guru's Path.

ਜੋ ਗੁਰੁ ਕਹੈ ਸੋਈ ਭਲ ਮਾਨਹੁ
ਹਰਿ ਹਰਿ ਕਥਾ ਨਿਰਾਲੀ ॥੧॥
ਰਹਾਉ ॥

ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ
ਸੇਵਿਹੁ ਬੇਗਿ ਬੇਗਾਲੀ ॥

ਸਤਗੁਰੁ ਸੇਵਿ ਖਰਚੁ ਹਰਿ ਬਾਧਹੁ
ਮਤ ਜਾਣਹੁ ਆਜੁ ਕਿ ਕਾਲੀ ॥੨॥

ਹਰਿ ਕੇ ਸੰਤ ਜਪਹੁ ਹਰਿ ਜਪਣਾ
ਹਰਿ ਸੰਤੁ ਚਲੈ ਹਰਿ ਨਾਲੀ ॥
ਜਿਨ ਹਰਿ ਜਪਿਆ ਸੇ ਹਰਿ ਹੋਏ
ਹਰਿ ਮਿਲਿਆ ਕੇਲ ਕੇਲਾਲੀ ॥੩॥

ਹਰਿ ਹਰਿ ਜਪਨੁ ਜਪਿ ਲੋਚ
ਲੋਚਾਨੀ ਹਰਿ ਕਿਰਪਾ ਕਰਿ
ਬਨਵਾਲੀ ॥

ਜਨ ਨਾਨਕ ਸੰਗਤਿ ਸਾਧ ਹਰਿ
ਮੇਲਹੁ ਹਮ ਸਾਧ ਜਨਾ ਪਗ
ਰਾਲੀ ॥੪॥੪॥

੬੬੮

ਧਨਾਸਰੀ ਮਹਲਾ ੪ ॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ
ਹਮ ਚਾੜ੍ਹਕ ਬਿਲਲ ਬਿਲਲਾਤੀ ॥

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ
ਅਪਨੀ ਮੁਖਿ ਦੇਵਹੁ ਹਰਿ
ਨਿਮਖਾਤੀ ॥੧॥

ਹਰਿ ਬਿਨੁ ਰਹਿ ਨ ਸਕਉ ਇਕ
ਰਾਤੀ ॥

ਜਿਉ ਬਿਨੁ ਅਮਲੈ ਅਮਲੀ ਮਰਿ
ਜਾਈ ਹੈ ਤਿਉ ਹਰਿ ਬਿਨੁ ਹਮ
ਮਰਿ ਜਾਤੀ ॥ ਰਹਾਉ ॥

ਤੁਮ ਹਰਿ ਸਰਵਰ ਅਤਿ ਅਗਾਹ
ਹਮ ਲਹਿ ਨ ਸਕਹਿ ਅੰਤੁ ਮਾਤੀ ॥

Whatever the Guru says, accept that as good; the sermon
of the Lord, Har, Har, is unique and wonderful. ||1||Pause||

O Saints of the Lord, O Siblings of Destiny, listen: serve
the Guru, quickly now!

Let your service to the True Guru be your supplies on the
Lord's Path; pack them up, and don't think of today or
tomorrow. ||2||

O Saints of the Lord, chant the chant of the Lord's Name;
the Lord's Saints walk with the Lord.

Those who meditate on the Lord, become the Lord; the
playful, wondrous Lord meets them. ||3||

To chant the chant of the Lord's Name, Har, Har, is the
longing I long for; have Mercy upon me, O Lord of
the world-forest.

O Lord, unite servant Nanak with the Saadh Sangat, the
Company of the Holy; make me the dust of the feet of the
Holy. ||4||4||

668

Dhanaasaree, Fourth Mahalaa:

The Lord, Har, Har, is the rain-drop; I am the song-bird,
crying, crying out for it.

O Lord God, please bless me with Your Mercy, and pour
Your Name into my mouth, even if for only an instant. ||1||

Without the Lord, I cannot live for even a second.

Like the addict who dies without his drug, I die without
the Lord. ||Pause||

You, Lord, are the deepest, most unfathomable ocean; I
cannot find even a trace of Your limits.

ਤੁ ਪਰੈ ਪਰੈ ਅਪਰੰਪਰੁ ਸੁਆਮੀ
ਮਿਤਿ ਜਾਨਹੁ ਆਪਨ ਗਾਤੀ ॥੨॥

You are the most remote of the remote, limitless and transcendent; O Lord Master, You alone know Your state and extent. ||2||

ਹਰਿ ਕੇ ਸੰਤ ਜਨਾ ਹਰਿ ਜਪਿਓ
ਗੁਰ ਰੰਗਿ ਚਲੂਲੈ ਰਾਤੀ ॥

The Lord's humble Saints meditate on the Lord; they are imbued with the deep crimson color of the Guru's Love.

ਹਰਿ ਹਰਿ ਭਗਤਿ ਬਨੀ ਅਤਿ ਸੇਭਾ
ਹਰਿ ਜਪਿਓ ਉਤਮ ਪਾਤੀ ॥੩॥

Meditating on the Lord, they attain great glory, and the most sublime honor. ||3||

ਆਪੇ ਠਾਕੁਰੁ ਆਪੇ ਸੇਵਕੁ ਆਪਿ
ਬਨਾਵੈ ਭਾਤੀ ॥

He Himself is the Lord and Master, and He Himself is the servant; He Himself creates His environments.

ਨਾਨਕੁ ਜਨੁ ਤੁਮਰੀ ਸਰਣਾਈ ਹਰਿ
ਰਾਖਹੁ ਲਾਜ ਭਗਾਤੀ ॥੪॥੫॥

Servant Nanak has come to Your Sanctuary, O Lord; protect and preserve the honor of Your devotee. ||4||5||

ਧਨਾਸਰੀ ਮਹਲਾ ੪ ॥

Dhanaasaree, Fourth Mahalaa:

ਕਲਿਜੁਗ ਕਾ ਧਰਮੁ ਕਹਹੁ ਤੁਮ
ਭਾਈ ਕਿਵ ਛੁਟਹੁ ਹਮ ਛੁਟਕਾਕੀ ॥

Tell me, O Siblings of Destiny, the religion for this Dark Age of Kali Yuga. I seek emancipation - how can I be emancipated?

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ
ਹਰਿ ਜਪਿਓ ਤਰੈ ਤਰਾਕੀ ॥੧॥

Meditation on the Lord, Har, Har, is the boat, the raft; meditating on the Lord, the swimmer swims across. ||1||

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

O Dear Lord, protect and preserve the honor of Your humble servant.

ਹਰਿ ਹਰਿ ਜਪਨੁ ਜਪਾਵਹੁ ਅਪਨਾ
ਹਮ ਮਾਗੀ ਭਗਤਿ ਇਕਾਕੀ ॥
ਰਹਾਉ ॥

O Lord, Har, Har, please make me chant the chant of Your Name; I beg only for Your devotional worship. ||Pause||

ਹਰਿ ਕੇ ਸੇਵਕ ਸੇ ਹਰਿ ਪਿਆਰੇ
ਜਿਨ ਜਪਿਓ ਹਰਿ ਬਚਨਾਕੀ ॥

The Lord's servants are very dear to the Lord; they chant the Word of the Lord's Bani.

ਲੇਖਾ ਚਿਤ੍ਰੁ ਗੁਪਤਿ ਜੋ ਲਿਖਿਆ
ਸਭ ਛੁਟੀ ਜਮ ਕੀ ਬਾਕੀ ॥੨॥

The account of the recording angels, Chitr and Gupt, and the account with the Messenger of Death is totally erased. ||2||

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ
ਲਗਿ ਸੰਗਤਿ ਸਾਧ ਜਨਾ ਕੀ ॥

The Saints of the Lord meditate on the Lord in their minds; they join the Saadh Sangat, the Company of the Holy.

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ
ਬੁਝਾਨੀ ਸਿਵ ਚਰਿਓ ਚੰਦੁ
ਚੰਦਾਕੀ ॥੩॥

The piercing sun of desires has set, and the cool moon has risen. ||3||

ਤੁਮ ਵਡ ਪੁਰਖ ਵਡ ਅਗਮ ਅਗੋਚਰ
ਤੁਮ ਆਪੇ ਆਪਿ ਅਪਾਕੀ ॥

ਜਨ ਨਾਨਕ ਕਉ ਪ੍ਰਭ ਕਿਰਪਾ
ਕੀਜੈ ਕਰਿ ਦਾਸਨਿ ਦਾਸ
ਦਸਾਕੀ ॥੪॥੬॥

ਧਨਾਸਰੀ ਮਹਲਾ ੪ ਘਰੁ ੫
ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਉਰ ਧਾਰਿ ਬੀਚਾਰਿ ਮੁਰਾਰਿ ਰਮੋ
ਰਮੁ ਮਨਮੋਹਨ ਨਾਮੁ ਜਪੀਨੇ ॥

ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ
ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥

ਰਾਮ ਪਾਰਸ ਚੰਦਨ ਹਮ ਕਾਸਟ
ਲੋਸਟ ॥

ਹਰਿ ਸੰਗਿ ਹਰੀ ਸਤਸੰਗੁ ਭਏ ਹਰਿ
ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥

ਨਵ ਛਿਅ ਖਟੁ ਬੋਲਹਿ ਮੁਖ ਆਗਰ
ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥

ਜਨ ਨਾਨਕ ਹਰਿ ਹਿਰਦੈ ਸਦ
ਧਿਆਵਹੁ ਇਉ ਹਰਿ ਪ੍ਰਭੁ ਮੇਰਾ
ਭੀਨੇ ॥੨॥੧॥੭॥

ਧਨਾਸਰੀ ਮਹਲਾ ੪ ॥

੬੬੯

ਗੁਨ ਕਹੁ ਹਰਿ ਲਹੁ ਕਰਿ ਸੇਵਾ
ਸਤਿਗੁਰ ਇਵ ਹਰਿ ਹਰਿ ਨਾਮੁ
ਧਿਆਈ ॥

You are the Greatest Being, absolutely unapproachable
and unfathomable; You created the Universe from Your
Own Being.

O God, take pity on servant Nanak, and make him the
slave of the slave of Your slaves. ||4||6||

Dhanaasaree, Fourth Mahalaa, Fifth House,
Du-Padas:

One Universal Creator God.

By The Grace Of The True Guru:

Enshrine the Lord within your heart, and contemplate
Him. Dwell upon Him, reflect upon Him, and chant the
Name of the Lord, the Enticer of hearts.

The Lord Master is unseen, unfathomable and
unreachable; through the Perfect Guru, He is revealed. ||1||

The Lord is the philosopher's stone, which transforms
lead into gold, and sandalwood, while I am just dry wood
and iron.

Associating with the Lord, and the Sat Sangat, the Lord's
True Congregation, the Lord has transformed me into gold
and sandalwood. ||1||Pause||

One may repeat, verbatim, the nine grammars and the six
Shaastras, but my Lord God is not pleased by this.

O servant Nanak, meditate forever on the Lord in your
heart; this is what pleases my Lord God. ||2||1||7||

Dhanaasaree, Fourth Mahalaa:

669

Chant His Praises, learn of the Lord, and serve the True
Guru; in this way, meditate on the Name of the Lord,
Har, Har.

ਹਰਿ ਦਰਗਹ ਭਾਵਹਿ ਫਿਰਿ ਜਨਮਿ
ਨ ਆਵਹਿ ਹਰਿ ਹਰਿ ਹਰਿ ਜੋਤਿ
ਸਮਾਈ ॥੧॥

In the Court of the Lord, He shall be pleased with you,
and you shall not have to enter the cycle of reincarnation
again; you shall merge in the Divine Light of the Lord,
Har, Har, Har. ||1||

ਜਪਿ ਮਨ ਨਾਮੁ ਹਰੀ ਹੋਹਿ ਸਰਬ
ਸੁਖੀ ॥

Chant the Name of the Lord, O my mind, and you shall be
totally at peace.

ਹਰਿ ਜਸੁ ਉਚ ਸਭਨਾ ਤੇ ਉਪਰਿ
ਹਰਿ ਹਰਿ ਹਰਿ ਸੇਵਿ ਛਡਾਈ ॥
ਰਹਾਉ ॥

The Lord's Praises are the most sublime, the most exalted;
serving the Lord, Har, Har, Har, you shall be emancipated.
||Pause||

ਹਰਿ ਕ੍ਰਿਪਾ ਨਿਧਿ ਕੀਨੀ ਗੁਰਿ
ਭਗਤਿ ਹਰਿ ਦੀਨੀ ਤਬ ਹਰਿ ਸਿਉ
ਪ੍ਰੀਤਿ ਬਨਿ ਆਈ ॥

The Lord, the treasure of mercy, blessed me, and so the
Guru blessed me with the Lord's devotional worship; I
have come to be in love with the Lord.

ਬਹੁ ਚਿੰਤ ਵਿਸਾਰੀ ਹਰਿ ਨਾਮੁ
ਉਰਿ ਧਾਰੀ ਨਾਨਕ ਹਰਿ ਭਏ ਹੈ
ਸਖਾਈ ॥੨॥੨॥੮॥

I have forgotten my cares and anxieties, and enshrined the
Lord's Name in my heart; O Nanak, the Lord has become
my friend and companion. ||2||2||8||

ਧਨਾਸਰੀ ਮਹਲਾ ੪ ॥

Dhanaasaree, Fourth Mahalaa:

ਹਰਿ ਪੜੁ ਹਰਿ ਲਿਖੁ ਹਰਿ ਜਪਿ
ਹਰਿ ਗਾਉ ਹਰਿ ਭਉਜਲੁ ਪਾਰਿ
ਉਤਾਰੀ ॥

Read about the Lord, write about the Lord, chant the
Lord's Name, and sing the Lord's Praises; the Lord will
carry you across the terrifying world-ocean.

ਮਨਿ ਬਚਨਿ ਰਿਦੈ ਧਿਆਇ ਹਰਿ
ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ
ਮੁਰਾਰੀ ॥੧॥

In your mind, by your words, and within your heart,
meditate on the Lord, and He will be pleased. In this way,
repeat the Name of the Lord. ||1||

ਮਨਿ ਜਪੀਐ ਹਰਿ ਜਗਦੀਸ ॥

O mind, meditate on the Lord, the Lord of the World.

ਮਿਲਿ ਸੰਗਤਿ ਸਾਧੂ ਮੀਤ ॥

Join the Saadh Sangat, the Company of the Holy, O friend.

ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ
ਕੀਰਤਿ ਕਰਿ ਬਨਵਾਰੀ ॥ ਰਹਾਉ ॥

You shall be happy forever, day and night; sing the Praises
of the Lord, the Lord of the world-forest. ||Pause||

ਹਰਿ ਹਰਿ ਕਰੀ ਦ੍ਰਿਸਟਿ ਤਬ
ਭਇਓ ਮਨਿ ਉਦਮੁ ਹਰਿ ਹਰਿ
ਨਾਮੁ ਜਪਿਓ ਗਤਿ ਭਈ ਹਮਾਰੀ ॥

When the Lord, Har, Har, casts His Glance of Grace, then I
made the effort in my mind; meditating on the Name of the
Lord, Har, Har, I have been emancipated.

ਜਨ ਨਾਨਕ ਕੀ ਪਤਿ ਰਾਖੁ ਮੇਰੇ
ਸੁਆਮੀ ਹਰਿ ਆਇ ਪਰਿਓ ਹੈ
ਸਰਣਿ ਤੁਮਾਰੀ ॥੨॥੩॥੯॥

Preserve the honor of servant Nanak, O my Lord and
Master; I have come seeking Your Sanctuary. ||2||3||9||

ਧਨਾਸਰੀ ਮਹਲਾ ੪ ॥

ਚਉਰਾਸੀਹ ਸਿਧ ਬੁਧ ਤੇਤੀਸ ਕੋਟਿ
ਮੁਨਿ ਜਨ ਸਭਿ ਚਾਹਹਿ ਹਰਿ ਜੀਉ
ਤੇਰੇ ਨਾਉ ॥

ਗੁਰ ਪ੍ਰਸਾਦਿ ਕੇ ਵਿਰਲਾ ਪਾਵੈ
ਜਿਨ ਕਉ ਲਿਲਾਟਿ ਲਿਖਿਆ
ਧੁਰਿ ਭਾਉ ॥੧॥

ਜਪਿ ਮਨ ਰਾਮੈ ਨਾਮੁ ਹਰਿ ਜਸੁ
ਉਤਮ ਕਾਮ ॥

ਜੇ ਗਾਵਹਿ ਸੁਣਹਿ ਤੇਰਾ ਜਸੁ
ਸੁਆਮੀ ਹਉ ਤਿਨ ਕੈ ਸਦ
ਬਲਿਹਾਰੈ ਜਾਉ ॥ ਰਹਾਉ ॥

ਸਰਣਾਗਤਿ ਪ੍ਰਤਿਪਾਲਕ ਹਰਿ
ਸੁਆਮੀ ਜੇ ਤੁਮ ਦੇਹੁ ਸੋਈ ਹਉ
ਪਾਉ ॥

ਦੀਨ ਦਇਆਲ ਕ੍ਰਿਪਾ ਕਰਿ
ਦੀਜੈ ਨਾਨਕ ਹਰਿ ਸਿਮਰਣ ਕਾ ਹੈ
ਚਾਉ ॥੨॥੪॥੧੦॥

ਧਨਾਸਰੀ ਮਹਲਾ ੪ ॥

ਸੇਵਕ ਸਿਖ ਪੂਜਣ ਸਭਿ ਆਵਹਿ
ਸਭਿ ਗਾਵਹਿ ਹਰਿ ਹਰਿ ਉਤਮ
ਬਾਨੀ ॥

ਗਾਵਿਆ ਸੁਣਿਆ ਤਿਨ ਕਾ ਹਰਿ
ਥਾਇ ਪਾਵੈ ਜਿਨ ਸਤਿਗੁਰ ਕੀ
ਆਗਿਆ ਸਤਿ ਸਤਿ ਕਰਿ
ਮਾਨੀ ॥੧॥

ਬੋਲਹੁ ਭਾਈ ਹਰਿ ਕੀਰਤਿ ਹਰਿ
ਭਵਜਲ ਤੀਰਥਿ ॥

ਹਰਿ ਦਰਿ ਤਿਨ ਕੀ ਉਤਮ ਬਾਤ
ਹੈ ਸੰਤਹੁ ਹਰਿ ਕਥਾ ਜਿਨ ਜਨਹੁ
ਜਾਨੀ ॥ ਰਹਾਉ ॥

Dhanaasaree, Fourth Mahalaa:

The eighty-four Siddhas, the spiritual masters, the Buddhas, the three hundred thirty million gods and the silent sages, all long for Your Name, O Dear Lord.

By Guru's Grace, a rare few obtain it; upon their foreheads, the pre-ordained destiny of loving devotion is written. ||1||

O mind, chant the Name of the Lord; singing the Lord's Praises is the most exalted activity.

I am forever a sacrifice to those who sing, and hear Your Praises, O Lord and Master. ||Pause||

I seek Your Sanctuary, O Cherisher God, my Lord and Master; whatever You give me, I accept.

O Lord, Merciful to the meek, give me this blessing; Nanak longs for the Lord's meditative remembrance. ||2||4||10||

Dhanaasaree, Fourth Mahalaa:

All the Sikhs and servants come to worship and adore You; they sing the sublime Bani of the Lord, Har, Har.

Their singing and listening is approved by the Lord; they accept the Order of the True Guru as True, totally True. ||1||

Chant the Lord's Praises, O Siblings of Destiny; the Lord is the sacred shrine of pilgrimage in the terrifying world-ocean.

They alone are praised in the Court of the Lord, O Saints, who know and understand the Lord's sermon. ||Pause||

ਆਪੇ ਗੁਰੂ ਚੇਲਾ ਹੈ ਆਪੇ ਆਪੇ
ਹਰਿ ਪ੍ਰਭੁ ਚੋਜ ਵਿਡਾਨੀ ॥

ਜਨ ਨਾਨਕ ਆਪਿ ਮਿਲਾਏ ਸੋਈ
ਹਰਿ ਮਿਲਸੀ ਅਵਰ ਸਭ ਤਿਆਗਿ
ਓਹਾ ਹਰਿ ਭਾਨੀ ॥੨॥੫॥੧੧॥

ਧਨਾਸਰੀ ਮਹਲਾ ੪ ॥

ਇਛਾ ਪੂਰਕੁ ਸਰਬ ਸੁਖਦਾਤਾ ਹਰਿ
ਜਾ ਕੈ ਵਸਿ ਹੈ ਕਾਮਧੇਨਾ ॥

ਸੋ ਐਸਾ ਹਰਿ ਧਿਆਈਐ ਮੇਰੇ
ਜੀਅੜੇ ਤਾ ਸਰਬ ਸੁਖ ਪਾਵਹਿ
ਮੇਰੇ ਮਨਾ ॥੧॥

੬੭੦

ਜਪਿ ਮਨ ਸਤਿ ਨਾਮੁ ਸਦਾ ਸਤਿ
ਨਾਮੁ ॥

ਹਲਤਿ ਪਲਤਿ ਮੁਖ ਊਜਲ ਹੋਈ
ਹੈ ਨਿਤ ਧਿਆਈਐ ਹਰਿ ਪੁਰਖੁ
ਨਿਰੰਜਨਾ ॥ ਰਹਾਉ ॥

ਜਹ ਹਰਿ ਸਿਮਰਨੁ ਭਇਆ ਤਹ
ਉਪਾਧਿ ਗਤੁ ਕੀਨੀ ਵਡਭਾਗੀ
ਹਰਿ ਜਪਨਾ ॥

ਜਨ ਨਾਨਕ ਕਉ ਗੁਰਿ ਇਹ
ਮਤਿ ਦੀਨੀ ਜਪਿ ਹਰਿ ਭਵਜਲੁ
ਤਰਨਾ ॥੨॥੬॥੧੨॥

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ
ਹੋਇ ॥

ਹਮਰੀ ਬੇਦਨਿ ਤੁ ਜਾਨਤਾ ਸਾਹਾ ਅਵਰੁ
ਕਿਆ ਜਾਨੈ ਕੋਇ ॥ ਰਹਾਉ ॥

ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ
ਤੇਰਾ ਕੀਆ ਸਚੁ ਸਭੁ ਹੋਇ ॥

He Himself is the Guru, and He Himself is the disciple; the
Lord God Himself plays His wondrous games.

O servant Nanak, he alone merges with the Lord, whom
the Lord Himself merges; all the others are forsaken, but
the Lord loves him. ||2||5||11||

Dhanaasaree, Fourth Mahalaa:

The Lord is the Fulfiller of desires, the Giver of total
peace; the Kaamadhaynaa, the wish-fulfilling cow, is in
His power.

So meditate on such a Lord, O my soul. Then, you shall
obtain total peace, O my mind. ||1||

670

Chant, O my mind, the True Name, Sat Naam, the
True Name.

In this world, and in the world beyond, your face shall be
radiant, by meditating continually on the immaculate Lord
God. ||Pause||

Wherever anyone remembers the Lord in meditation,
disaster runs away from that place. By great good fortune,
we meditate on the Lord.

The Guru has blessed servant Nanak with this
understanding, that by meditating on the Lord, we cross
over the terrifying world-ocean. ||2||6||12||

Dhanaasaree, Fourth Mahalaa:

O my King, beholding the Blessed Vision of the Lord's
Darshan, I am at peace.

You alone know my inner pain, O King; what can anyone
else know? ||Pause||

O True Lord and Master, You are truly my King; whatever
You do, all that is True.

ਝੂਠਾ ਕਿਸ ਕਉ ਆਖੀਐ ਸਾਹਾ
ਦੂਜਾ ਨਾਹੀ ਕੋਇ ॥੧॥

Who should I call a liar? There is no other than You, O King. ||1||

ਸਭਨਾ ਵਿਚਿ ਤੂ ਵਰਤਦਾ ਸਾਹਾ
ਸਭਿ ਤੁਝਹਿ ਧਿਆਵਹਿ ਦਿਨੁ
ਰਾਤਿ ॥

You are pervading and permeating in all; O King, everyone meditates on You, day and night.

ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ
ਸਾਹਾ ਤੂ ਸਭਨਾ ਕਰਹਿ ਇਕ
ਦਾਤਿ ॥੨॥

Everyone begs of You, O my King; You alone give gifts to all. ||2||

ਸਭੁ ਕੇ ਤੁਝ ਹੀ ਵਿਚਿ ਹੈ ਮੇਰੇ ਸਾਹਾ
ਤੁਝ ਤੇ ਬਾਹਰਿ ਕੋਈ ਨਾਹਿ ॥

All are under Your Power, O my King; none at all are beyond You.

ਸਭਿ ਜੀਅ ਤੇਰੇ ਤੂ ਸਭਸ ਦਾ
ਮੇਰੇ ਸਾਹਾ ਸਭਿ ਤੁਝ ਹੀ ਮਾਹਿ
ਸਮਾਹਿ ॥੩॥

All beings are Yours-You belong to all, O my King. All shall merge and be absorbed in You. ||3||

ਸਭਨਾ ਕੀ ਤੂ ਆਸ ਹੈ ਮੇਰੇ
ਪਿਆਰੇ ਸਭਿ ਤੁਝਹਿ ਧਿਆਵਹਿ
ਮੇਰੇ ਸਾਹ ॥

You are the hope of all, O my Beloved; all meditate on You, O my King.

ਜਿਉ ਭਾਵੈ ਤਿਉ ਰਖੁ ਤੂ ਮੇਰੇ
ਪਿਆਰੇ ਸਚੁ ਨਾਨਕ ਕੋ
ਪਾਤਿਸਾਹ ॥੪॥੭॥੧੩॥

As it pleases You, protect and preserve me, O my Beloved; You are the True King of Nanak. ||4||7||13||

ਧਨਾਸਰੀ ਮਹਲਾ ੫ ਘਰੁ ੧
ਚਉਪਦੇ

Dhanaasaree, Fifth Mahalaa, First House,
Chau-Padas:

ੴ ਸਤਿਗੁਰ ਪ੍ਰਸਾਦਿ ॥

One Universal Creator God.
By The Grace Of The True Guru:

ਭਵ ਖੰਡਨ ਦੁਖ ਭੰਜਨ ਸ੍ਰਾਮੀ
ਭਗਤਿ ਵਛਲ ਨਿਰੰਕਾਰੇ ॥

O Destroyer of fear, Remover of suffering, Lord and Master, Lover of Your devotees, Formless Lord.

ਕੋਟਿ ਪਰਾਧ ਮਿਟੇ ਖਿਨ ਭੀਤਰਿ
ਜਾਂ ਗੁਰਮੁਖਿ ਨਾਮੁ ਸਮਾਰੇ ॥੧॥

Millions of sins are eradicated in an instant when, as Gurmukh, one contemplates the Naam, the Name of the Lord. ||1||

ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥
ਦੀਨ ਦਇਆਲਿ ਕਰੀ ਪ੍ਰਭਿ
ਕਿਰਪਾ ਵਸਿ ਕੀਨੇ ਪੰਚ
ਦੂਤਾਰੇ ॥੧॥ ਰਹਾਉ ॥

My mind is attached to my Beloved Lord.
God, Merciful to the meek, granted His Grace, and placed the five enemies under my control. ||1||Pause||

ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ
ਤੇਰੇ ਭਗਤ ਸੋਹਿ ਦਰਬਾਰੇ ॥

Your place is so beautiful; Your form is so beautiful; Your devotees look so beautiful in Your Court.

ਸਰਬ ਜੀਆ ਕੇ ਦਾਤੇ ਸੁਆਮੀ
ਕਰਿ ਕਿਰਪਾ ਲੇਹੁ ਉਬਾਰੇ ॥੨॥

O Lord and Master, Giver of all beings, please, grant Your Grace, and save me. ||2||

ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ
ਤੇਰੀ ਕੁਦਰਤਿ ਕਉਨੁ ਬੀਚਾਰੇ ॥

Your color is not known, and Your form is not seen; who can contemplate Your Almighty Creative Power?

ਜਲਿ ਥਲਿ ਮਹੀਅਲਿ ਰਵਿਆ ਸੂਬ
ਠਾਈ ਅਗਮ ਰੂਪੁ ਗਿਰਧਾਰੇ ॥੩॥

You are contained in the water, the land and the sky, everywhere, O Lord of unfathomable form, Holder of the mountain. ||3||

ਕੀਰਤਿ ਕਰਹਿ ਸਗਲ ਜਨ ਤੇਰੀ ਤੂ
ਅਬਿਨਾਸੀ ਪੁਰਖੁ ਮੁਰਾਰੇ ॥

All beings sing Your Praises; You are the imperishable Primal Being, the Destroyer of ego.

ਜਿਉ ਭਾਵੈ ਤਿਉ ਰਾਖਹੁ ਸੁਆਮੀ
ਜਨ ਨਾਨਕ ਸਰਨਿ ਦੁਆਰੇ ॥੪॥੧॥

As it pleases You, please protect and preserve me; servant Nanak seeks Sanctuary at Your Door. ||4||1||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਬਿਨੁ ਜਲ ਪ੍ਰਾਨ ਤਜੇ ਹੈ ਮੀਨਾ
ਜਿਨਿ ਜਲ ਸਿਉ ਹੇਤੁ ਬਢਾਇਓ ॥

The fish out of water loses its life; it is deeply in love with the water.

ਕਮਲ ਹੇਤਿ ਬਿਨਸਿਓ ਹੈ
ਭਵਰਾ ਉਨਿ ਮਾਰਗੁ ਨਿਕਸਿ
ਨ ਪਾਇਓ ॥੧॥

The bumble bee, totally in love with the lotus flower, is lost in it; it cannot find the way to escape from it. ||1||

ਅਬ ਮਨ ਏਕਸ ਸਿਉ ਮੋਹੁ ਕੀਨਾ ॥
ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ
ਸਬਦੀ ਚੀਨਾ ॥੧॥ ਰਹਾਉ ॥

Now, my mind has nurtured love for the One Lord.

He does not die, and is not born; He is always with me. Through the Word of the True Guru's Shabad, I know Him. ||1||Pause||

੬੭੧

671

ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ
ਪਰ ਵਸਿ ਭਇਓ ਬਿਚਾਰਾ ॥

Lured by sexual desire, the elephant is trapped; the poor beast falls into the power of another.

ਨਾਦ ਹੇਤਿ ਸਿਰੁ ਡਾਰਿਓ ਕੁਰੰਕਾ
ਉਸ ਹੀ ਹੇਤ ਬਿਦਾਰਾ ॥੨॥

Lured by the sound of the hunter's bell, the deer offers its head; because of this enticement, it is killed. ||2||

ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ
ਮਾਇਆ ਕਉ ਲਪਟਾਨਾ ॥

Gazing upon his family, the mortal is enticed by greed; he clings in attachment to Maya.

ਅਤਿ ਰਚਿਓ ਕਰਿ ਲੀਨੋ
ਅਪੁਨਾ ਉਨਿ ਛੋਡਿ ਸਰਾਪਰ
ਜਾਨਾ ॥੩॥

Totally engrossed in worldly things, he considers them to be his own; but in the end, he shall surely have to leave them behind. ||3||

ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ
ਜਾਣਹੁ ਸਦਾ ਦੁਹੇਲਾ ॥

Know it well, that anyone who loves any other than God, shall be miserable forever.

ਕਹੁ ਨਾਨਕ ਗੁਰ ਇਹੈ ਬੁਝਾਇਓ
ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥

Says Nanak, the Guru has explained this to me, that love for God brings lasting bliss. ||4||2||

ਧਨਾਸਰੀ ਮਃ ੫ ॥

Dhanaasaree, Fifth Mahalaa:

ਕਰਿ ਕਿਰਪਾ ਦੀਓ ਮੋਹਿ ਨਾਮਾ
ਬੰਧਨ ਤੇ ਛੁਟਕਾਏ ॥

Granting His Grace, God has blessed me with His Name, and released me of my bonds.

ਮਨ ਤੇ ਬਿਸਰਿਓ ਸਗਲੋ ਧੰਧਾ ਗੁਰ
ਕੀ ਚਰਣੀ ਲਾਏ ॥੧॥

I have forgotten all worldly entanglements, and I am attached to the Guru's feet. ||1||

ਸਾਧਸੰਗਿ ਚਿੰਤ ਬਿਰਾਨੀ ਛਾਡੀ ॥

In the Saadh Sangat, the Company of the Holy, I have renounced my other cares and anxieties.

ਅਹੰਬੁਧਿ ਮੋਹ ਮਨ ਬਾਸਨ ਦੇ
ਕਰਿ ਗਡਹਾ ਗਾਡੀ ॥੧॥
ਰਹਾਉ ॥

I dug a deep pit, and buried my egotistical pride, emotional attachment and the desires of my mind. ||1||Pause||

ਨਾ ਕੋ ਮੇਰਾ ਦੁਸਮਨੁ ਰਹਿਆ ਨਾ
ਹਮ ਕਿਸ ਕੇ ਬੈਰਾਈ ॥

No one is my enemy, and I am no one's enemy.

ਬ੍ਰਹਮੁ ਪਸਾਰੁ ਪਸਾਰਿਓ ਭੀਤਰਿ
ਸਤਿਗੁਰ ਤੇ ਸੋਝੀ ਪਾਈ ॥੨॥

God, who expanded His expanse, is within all; I learned this from the True Guru. ||2||

ਸਭੁ ਕੋ ਮੀਤੁ ਹਮ ਆਪਨ ਕੀਨਾ
ਹਮ ਸਭਨਾ ਕੇ ਸਾਜਨ ॥

I am a friend to all; I am everyone's friend.

ਦੂਰਿ ਪਰਾਇਓ ਮਨ ਕਾ ਬਿਰਹਾ ਤਾ
ਮੈਲੁ ਕੀਓ ਮੇਰੈ ਰਾਜਨ ॥੩॥

When the sense of separation was removed from my mind, then I was united with the Lord, my King. ||3||

ਬਿਨਸਿਓ ਢੀਠਾ ਅੰਮ੍ਰਿਤੁ ਵੂਠਾ
ਸਬਦੁ ਲਗੋ ਗੁਰ ਮੀਠਾ ॥

My stubbornness is gone, Ambrosial Nectar rains down, and the Word of the Guru's Shabad seems so sweet to me.

ਜਲਿ ਥਲਿ ਮਹੀਅਲਿ ਸਰਬ
ਨਿਵਾਸੀ ਨਾਨਕ ਰਮਈਆ
ਡੀਠਾ ॥੪॥੩॥

He is pervading everywhere, in the water, on the land and in the sky; Nanak beholds the all-pervading Lord. ||4||3||

ਧਨਾਸਰੀ ਮਃ ੫ ॥

ਜਬ ਤੇ ਦਰਸਨ ਭੇਟੇ ਸਾਧੂ ਭਲੇ
ਦਿਨਸ ਓਇ ਆਏ ॥

ਮਹਾ ਅਨੰਦੁ ਸਦਾ ਕਰਿ ਕੀਰਤਨੁ
ਪੁਰਖ ਬਿਧਾਤਾ ਪਾਏ ॥੧॥

ਅਬ ਮੋਹਿ ਰਾਮ ਜਸੋ ਮਨਿ ਗਾਇਓ ॥

ਭਇਓ ਪ੍ਰਗਾਸੁ ਸਦਾ ਸੁਖੁ ਮਨ
ਮਹਿ ਸਤਿਗੁਰੁ ਪੂਰਾ ਪਾਇਓ ॥੧॥
ਰਹਾਉ ॥

ਗੁਣ ਨਿਧਾਨੁ ਰਿਦ ਭੀਤਰਿ ਵਸਿਆ
ਤਾ ਦੁਖੁ ਭਰਮ ਭਉ ਭਾਗਾ ॥

ਭਈ ਪਰਾਪਤਿ ਵਸਤੁ ਅਗੋਚਰ
ਰਾਮ ਨਾਮਿ ਰੰਗੁ ਲਾਗਾ ॥੨॥

ਚਿੰਤ ਅਚਿੰਤਾ ਸੋਚ ਅਸੋਚਾ ਸੋਗੁ
ਲੋਭੁ ਮੋਹੁ ਥਾਕਾ ॥

ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ
ਭਏ ਬਿਬਾਕਾ ॥੩॥

ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ
ਕੀ ਆਗਿਆ ਭਾਣੀ ॥

ਕਹੁ ਨਾਨਕ ਜਿਨਿ ਜਮ ਤੇ ਕਾਢੇ
ਤਿਸੁ ਗੁਰ ਕੈ ਕੁਰਬਾਣੀ ॥੪॥੪॥

ਧਨਾਸਰੀ ਮਹਲਾ ੫ ॥

ਜਿਸ ਕਾ ਤਨੁ ਮਨੁ ਧਨੁ ਸਭੁ ਤਿਸ
ਕਾ ਸੋਈ ਸੁਘੜੁ ਸੁਜਾਨੀ ॥

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ
ਤਉ ਬਿਧਿ ਨੀਕੀ ਖਟਾਨੀ ॥੧॥

ਜੀਅ ਕੀ ਏਕੈ ਹੀ ਪਹਿ ਮਾਨੀ ॥

ਅਵਰਿ ਜਤਨ ਕਰਿ ਰਹੇ ਬਹੁਤੇਰੇ
ਤਿਨ ਤਿਲੁ ਨਹੀ ਕੀਮਤਿ ਜਾਨੀ ॥
ਰਹਾਉ ॥

Dhanaasaree, Fifth Mahalaa:

Ever since I obtained the Blessed Vision of the Darshan of the Holy, my days have been blessed and prosperous.

I have found lasting bliss, singing the Kirtan of the Praises of the Primal Lord, the Architect of destiny. ||1||

Now, I sing the Praises of the Lord within my mind.

My mind has been illumined and enlightened, and it is always at peace; I have found the Perfect True Guru. ||1||Pause||

The Lord, the treasure of virtue, abides deep within the heart, and so pain, doubt and fear have been dispelled.

I have obtained the most incomprehensible thing, enshrining love for the Name of the Lord. ||2||

I was anxious, and now I am free of anxiety; I was worried, and now I am free of worry; my grief, greed and emotional attachments are gone.

By His Grace, I am cured of the disease of egotism, and the Messenger of Death no longer terrifies me. ||3||

Working for the Guru, serving the Guru and the Guru's Command, all are pleasing to me.

Says Nanak, He has released me from the clutches of Death; I am a sacrifice to that Guru. ||4||4||

Dhanaasaree, Fifth Mahalaa:

Body, mind, wealth and everything belong to Him; He alone is all-wise and all-knowing.

He listens to my pains and pleasures, and then my condition improves. ||1||

My soul is satisfied with the One Lord alone.

People make all sorts of other efforts, but they have no value at all. ||Pause||

ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ
ਗੁਰਿ ਦੀਨੋ ਮੰਤਾਨੀ ॥

ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ
ਪੂਰਨ ਹੋਇ ਤ੍ਰਿਪਤਾਨੀ ॥੨॥

ਓਇ ਜੁ ਬੀਚ ਹਮ ਤੁਮ ਕਛੁ ਹੋਤੇ
ਤਿਨ ਕੀ ਬਾਤ ਬਿਲਾਨੀ ॥

੬੭੨

ਅਲੰਕਾਰ ਮਿਲਿ ਥੈਲੀ ਹੋਈ ਹੈ ਤਾ
ਤੇ ਕਨਿਕ ਵਖਾਨੀ ॥੩॥

ਪ੍ਰਗਟਿਓ ਜੋਤਿ ਸਹਜ ਸੁਖ ਸੋਭਾ
ਬਾਜੇ ਅਨਹਤ ਬਾਨੀ ॥

ਕਹੁ ਨਾਨਕ ਨਿਹਚਲ ਘਰੁ ਬਾਧਿਓ
ਗੁਰਿ ਕੀਓ ਬੰਧਾਨੀ ॥੪॥੫॥

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ
ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ
ਲੋਚਨ ਕਛੁ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ
ਪਾਈ ॥

ਜਿਉ ਪਾਵਕੁ ਬੀਧਨਿ ਨਹੀ ਧ੍ਰਾਪੈ ਬਿਨੁ
ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ
ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ
ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ
ਗ੍ਰਿਹ ਜੋਹ ਨ ਚੂਕੈ ॥

The Ambrosial Naam, the Name of the Lord, is a priceless jewel. The Guru has given me this advice.

It cannot be lost, and it cannot be shaken off; it remains steady, and I am perfectly satisfied with it. ||2||

Those things which tore me away from You, Lord, are now gone.

672

When golden ornaments are melted down into a lump, they are still said to be gold. ||3||

The Divine Light has illuminated me, and I am filled with celestial peace and glory; the unstruck melody of the Lord's Bani resounds within me.

Says Nanak, I have built my eternal home; the Guru has constructed it for me. ||4||5||

Dhanaasaree, Fifth Mahalaa:

The desires of the greatest of the great kings and landlords cannot be satisfied.

They remain engrossed in Maya, intoxicated with the pleasures of their wealth; their eyes see nothing else at all. ||1||

No one has ever found satisfaction in sin and corruption.

The flame is not satisfied by more fuel; how can one be satisfied without the Lord? ||Pause||

Day after day, he eats his meals with many different foods, but his hunger is not eradicated.

He runs around like a dog, searching in the four directions. ||2||

The lustful, lecherous man desires many women, and he never stops peeking into the homes of others.

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ
ਲੋਭ ਮਹਿ ਸੂਕੈ ॥੩॥

Day after day, he commits adultery again and again, and then he regrets his actions; he wastes away in misery and greed. ||3||

ਹਰਿ ਹਰਿ ਨਾਮੁ ਅਪਾਰ ਅਮੋਲਾ
ਅੰਮ੍ਰਿਤੁ ਏਕੁ ਨਿਧਾਨਾ ॥

The Name of the Lord, Har, Har, is incomparable and priceless; it is the treasure of Ambrosial Nectar.

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ
ਗੁਰ ਤੇ ਜਾਨਾ ॥੪॥੬॥

The Saints abide in peace, poise and bliss; O Nanak, through the Guru, this is known. ||4||6||

ਧਨਾਸਰੀ ਮਃ ੫ ॥

Dhanaasaree, Fifth Mahalaa:

ਲਵੈ ਨ ਲਾਗਨ ਕਉ ਹੈ ਕਛੁਐ ਜਾ
ਕਉ ਫਿਰਿ ਇਹੁ ਧਾਵੈ ॥

Nothing which this mortal being runs after, can compare to it.

ਜਾ ਕਉ ਗੁਰਿ ਦੀਨੇ ਇਹੁ
ਅੰਮ੍ਰਿਤੁ ਤਿਸ ਹੀ ਕਉ ਬਨਿ
ਆਵੈ ॥੧॥

He alone comes to have it, whom the Guru blesses with this Ambrosial Nectar. ||1||

ਜਾ ਕਉ ਆਇਓ ਏਕੁ ਰਸਾ ॥
ਖਾਨ ਪਾਨ ਆਨ ਨਹੀ ਖੁਧਿਆ ਤਾ
ਕੈ ਚਿਤਿ ਨ ਬਸਾ ॥ ਰਹਾਉ ॥

The desire to eat, to wear new clothes, and all other desires, do not abide in the mind of one who comes to know the subtle essence of the One Lord. ||Pause||

ਮਉਲਿਓ ਮਨੁ ਤਨੁ ਹੋਇਓ ਹਰਿਆ
ਏਕ ਬੂੰਦ ਜਿਨਿ ਪਾਈ ॥

The mind and body blossom forth in abundance, when one receives even a drop of this Nectar.

ਬਰਨਿ ਨ ਸਾਕਉ ਉਸਤਤਿ ਤਾ ਕੀ
ਕੀਮਤਿ ਕਹਣੁ ਨ ਜਾਈ ॥੨॥

I cannot express His glory; I cannot describe His worth. ||2||

ਘਾਲ ਨ ਮਿਲਿਓ ਸੇਵ ਨ ਮਿਲਿਓ
ਮਿਲਿਓ ਆਇ ਅਚਿੰਤਾ ॥

We cannot meet the Lord by our own efforts, nor can we meet Him through service; He comes and meets us spontaneously.

ਜਾ ਕਉ ਦਇਆ ਕਰੀ ਮੇਰੈ
ਠਾਕੁਰਿ ਤਿਨਿ ਗੁਰਹਿ ਕਮਾਨੋ
ਮੰਤਾ ॥੩॥

One who is blessed by my Lord Master's Grace, practices the Teachings of the Guru's Mantra. ||3||

ਦੀਨ ਚੈਆਲ ਸਦਾ ਕਿਰਪਾਲਾ
ਸਰਬ ਜੀਆ ਪ੍ਰਤਿਪਾਲਾ ॥

He is merciful to the meek, always kind and compassionate; He cherishes and nurtures all beings.

ਓਤਿ ਪੋਤਿ ਨਾਨਕ ਸੰਗਿ
ਰਵਿਆ ਜਿਉ ਮਾਤਾ ਬਾਲ
ਗੋਪਾਲਾ ॥੪॥੭॥

The Lord is mingled with Nanak, through and through; He cherishes him, like the mother her child. ||4||7||

ਧਨਾਸਰੀ ਮਹਲਾ ੫ ॥

ਬਾਰਿ ਜਾਉ ਗੁਰ ਅਪੁਨੇ ਉਪਰਿ
ਜਿਨਿ ਹਰਿ ਹਰਿ ਨਾਮੁ ਦ੍ਰਿੜਾਯਾ ॥

ਮਹਾ ਉਦਿਆਨ ਅੰਧਕਾਰ ਮਹਿ
ਜਿਨਿ ਸੀਧਾ ਮਾਰਗੁ ਦਿਖਾਯਾ ॥੧॥

ਹਮਰੇ ਪ੍ਰਾਨ ਗੁਪਾਲ ਗੋਬਿੰਦ ॥

ਈਹਾ ਊਹਾ ਸਰਬ ਥੋਕ ਕੀ ਜਿਸਹਿ
ਹਮਾਰੀ ਚਿੰਦ ॥੧॥ ਰਹਾਉ ॥

ਜਾ ਕੈ ਸਿਮਰਨਿ ਸਰਬ ਨਿਧਾਨਾ
ਮਾਨੁ ਮਹਤੁ ਪਤਿ ਪੂਰੀ ॥

ਨਾਮੁ ਲੈਤ ਕੋਟਿ ਅਘ ਨਾਸੇ ਭਗਤ
ਬਾਛਹਿ ਸਭਿ ਪੂਰੀ ॥੨॥

ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ
ਨਿਧਾਨਾ ॥

ਪਾਰਬ੍ਰਹਮ ਅਪਰੰਪਰ ਸੁਆਮੀ
ਸਿਮਰਤ ਪਾਰਿ ਪਰਾਨਾ ॥੩॥

ਸੀਤਲ ਸਾਂਤਿ ਮਹਾ ਸੁਖੁ ਪਾਇਆ
ਸੰਤਸੰਗਿ ਰਹਿਓ ਓਲਾ ॥

ਹਰਿ ਧਨੁ ਸੰਚਨੁ ਹਰਿ ਨਾਮੁ
ਭੋਜਨੁ ਇਹੁ ਨਾਨਕ ਕੀਨੋ
ਚੋਲਾ ॥੪॥੮॥

੬੭੩

ਧਨਾਸਰੀ ਮਹਲਾ ੫ ॥

ਜਿਹ ਕਰਣੀ ਹੋਵਹਿ ਸਰਮਿੰਦਾ
ਇਹਾ ਕਮਾਨੀ ਰੀਤਿ ॥

ਸੰਤ ਕੀ ਨਿੰਦਾ ਸਾਕਤ ਕੀ ਪੂਜਾ
ਐਸੀ ਦ੍ਰਿੜੀ ਬਿਪਰੀਤਿ ॥੧॥

ਮਾਇਆ ਮੋਹ ਭੂਲੇ ਅਵਰੈ ਹੀਤ ॥

Dhanaasaree, Fifth Mahalaa:

I am a sacrifice to my Guru, who has implanted the Name of the Lord, Har, Har, within me.

In the utter darkness of the wilderness, He showed me the straight path. ||1||

The Lord of the universe, the Cherisher of the world, He is my breath of life.

Here and hereafter, he takes care of everything for me. ||1||Pause||

Meditating on Him in remembrance, I have found all treasures, respect, greatness and perfect honor.

Remembering His Name, millions of sins are erased; all His devotees long for the dust of His feet. ||2||

If someone wishes for the fulfillment of all his hopes and desires, he should serve the one supreme treasure.

He is the Supreme Lord God, infinite Lord and Master; meditating on Him in remembrance, one is carried across. ||3||

I have found total peace and tranquility in the Society of the Saints; my honor has been preserved.

To gather in the Lord's wealth, and to taste the food of the Lord's Name - Nanak has made this his feast. ||4||8||

673

Dhanaasaree, Fifth Mahalaa:

You have made it your habit to practice those deeds which will bring you shame.

You slander the Saints, and you worship the faithless cynics; such are the corrupt ways you have adopted. ||1||

Deluded by your emotional attachment to Maya, you love other things,

ਹਰਿਚੰਦਉਰੀ ਬਨ ਹਰ ਪਾਤ ਰੇ
ਇਹੈ ਤੁਹਾਰੇ ਬੀਤ ॥੧॥ ਰਹਾਉ ॥

ਚੰਦਨ ਲੇਪ ਹੋਤ ਦੇਹ ਕਉ ਸੁਖੁ
ਗਰਧਭ ਭਸਮ ਸੰਗੀਤਿ ॥

ਅੰਮ੍ਰਿਤ ਸੰਗਿ ਨਾਹਿ ਰੁਚ ਆਵਤ
ਬਿਖੈ ਠਗਉਰੀ ਪ੍ਰੀਤਿ ॥੨॥

ਉਤਮ ਸੰਤ ਭਲੇ ਸੰਜੋਗੀ ਇਸੁ ਜੁਗ
ਮਹਿ ਪਵਿਤ ਪੁਨੀਤ ॥

ਜਾਤ ਅਕਾਰਥ ਜਨਮੁ ਪਦਾਰਥ
ਕਾਚ ਬਾਦਰੈ ਜੀਤ ॥੩॥

ਜਨਮ ਜਨਮ ਕੇ ਕਿਲਵਿਖ ਦੁਖ
ਭਾਗੇ ਗੁਰਿ ਗਿਆਨ ਅੰਜਨੁ ਨੇੜੁ
ਦੀਤ ॥

ਸਾਧਸੰਗਿ ਇਨ ਦੁਖ ਤੇ ਨਿਕਸਿਓ
ਨਾਨਕ ਏਕ ਪਰੀਤ ॥੪॥੯॥

ਧਨਾਸਰੀ ਮਹਲਾ ੫ ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ
ਗੋਵਿੰਦ ਜਸੁ ਗਾਈ ॥

ਸਾਸਿ ਸਾਸਿ ਮਨੁ ਨਾਮੁ ਸਮ੍ਰੈ ਇਹੁ
ਬਿਸ੍ਰਾਮ ਨਿਧਿ ਪਾਈ ॥੧॥

ਤੁਮ੍ ਕਰਹੁ ਦਇਆ ਮੇਰੇ ਸਾਈ ॥
ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ
ਸਦਾ ਤੁਧੁ ਧਿਆਈ ॥੧॥ ਰਹਾਉ ॥

ਤੁਮ੍ਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ
ਬਿਨਸਿ ਜਾਇ ਭਰਮਾਈ ॥

ਅਨਦ ਰੂਪੁ ਰਵਿਓ ਸਭ ਮਧੇ ਜਤ
ਕਤ ਪੇਖਉ ਜਾਈ ॥੨॥

ਤੁਮ੍ ਦਇਆਲ ਕਿਰਪਾਲ ਕ੍ਰਿਪਾ
ਨਿਧਿ ਪਤਿਤ ਪਾਵਨ ਗੋਸਾਈ ॥

like the enchanted city of Hari-chandauree, or the green
leaves of the forest - such is your way of life. ||1||Pause||

Its body may be anointed with sandalwood oil, but the
donkey still loves to roll in the mud.

He is not fond of the Ambrosial Nectar; instead, he loves
the poisonous drug of corruption. ||2||

The Saints are noble and sublime; they are blessed with
good fortune. They alone are pure and holy in this world.

The jewel of this human life is passing away uselessly, lost
in exchange for mere glass. ||3||

The sins and sorrows of uncounted incarnations run away,
when the Guru applies the healing ointment of spiritual
wisdom to the eyes.

In the Saadh Sangat, the Company of the Holy, I have escaped
from these troubles; Nanak loves the One Lord. ||4||9||

Dhanaasaree, Fifth Mahalaa:

I carry the water, wave the fan, and grind the corn for
the Saints; I sing the Glorious Praises of the Lord of the
Universe.

With each and every breath, my mind remembers the
Naam, the Name of the Lord; in this way, it finds the
treasure of peace. ||1||

Have pity on me, O my Lord and Master.

Bless me with such understanding, O my Lord and Master,
that I may forever and ever meditate on You. ||1||Pause||

By Your Grace, emotional attachment and egotism are
eradicated, and doubt is dispelled.

The Lord, the embodiment of bliss, is pervading and
permeating in all; wherever I go, there I see Him. ||2||

You are kind and compassionate, the treasure of mercy, the
Purifier of sinners, Lord of the world.

ਕੋਟਿ ਸੂਖ ਆਨੰਦ ਰਾਜ ਪਾਏ ਮੁਖ
ਤੇ ਨਿਮਖ ਬੁਲਾਈ ॥੩॥

I obtain millions of joys, comforts and kingdoms, if You inspire me to chant Your Name with my mouth, even for an instant. ||3||

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ
ਕੈ ਮਨਿ ਭਾਈ ॥

That alone is perfect chanting, meditation, penance and devotional worship service, which is pleasing to God's Mind.

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ
ਨਾਨਕ ਤ੍ਰਿਪਤਿ ਅਘਾਈ ॥੪॥੧੦॥

Chanting the Naam, all thirst and desire is satisfied; Nanak is satisfied and fulfilled. ||4||10||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ
ਭਵਣ ਚਤੁਰ ਸੰਸਾਰਾ ॥

She controls the three qualities and the four directions of the world.

ਜਗ ਇਸਨਾਨ ਤਾਪ ਥਾਨ ਖੰਡੇ
ਕਿਆ ਇਹੁ ਜੰਤੁ ਵਿਚਾਰਾ ॥੧॥

She destroys sacrificial feasts, cleansing baths, penances and sacred places of pilgrimage; what is this poor person to do? ||1||

ਪ੍ਰਭ ਕੀ ਓਟ ਗਹੀ ਤਉ ਛੂਟੇ ॥

I grasped God's Support and Protection, and then I was emancipated.

ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ
ਬਿਖੈ ਬਿਆਧਿ ਤਬ ਹੂਟੇ ॥੧॥
ਰਹਾਉ ॥

By the Grace of the Holy Saints, I sang the Praises of the Lord, Har, Har, Har, and my sins and afflictions were taken away. ||1||Pause||

ਨਹ ਸੁਣੀਐ ਨਹ ਮੁਖ ਤੇ ਬਕੀਐ
ਨਹ ਮੋਹੈ ਉਹ ਡੀਠੀ ॥

She is not heard - she does not speak with a mouth; she is not seen enticing mortals.

ਐਸੀ ਠਗਉਰੀ ਪਾਇ ਭੁਲਾਵੈ ਮਨਿ
ਸਭ ਕੈ ਲਾਗੈ ਮੀਠੀ ॥੨॥

She administers her intoxicating drug, and so confuses them; thus she seems sweet to everyone's mind. ||2||

ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ
ਘਰਿ ਘਰਿ ਮੈਲਿਓ ਦੁਆ ॥

In each and every home, she has implanted the sense of duality in mother, father, children, friends and siblings.

ਕਿਸ ਹੀ ਵਾਧਿ ਘਾਟਿ ਕਿਸ
ਹੀ ਪਹਿ ਸਗਲੇ ਲਰਿ ਲਰਿ
ਮੁਆ ॥੩॥

Some have more, and some have less; they fight and fight, to the death. ||3||

ਹਉ ਬਲਿਹਾਰੀ ਸਤਿਗੁਰ ਅਪੁਨੇ
ਜਿਨਿ ਇਹੁ ਚਲਤੁ ਦਿਖਾਇਆ ॥

I am a sacrifice to my True Guru, who has shown me this wondrous play.

ਗੁਝੀ ਭਾਹਿ ਜਲੈ ਸੰਸਾਰਾ ਭਗਤ ਨ
ਬਿਆਪੈ ਮਾਇਆ ॥੪॥

The world is being consumed by this hidden fire, but Maya does not cling to the Lord's devotees. ||4||

ਸੰਤ ਪ੍ਰਸਾਦਿ ਮਹਾ ਸੁਖੁ ਪਾਇਆ
ਸਗਲੇ ਬੰਧਨ ਕਾਟੇ ॥

ਹਰਿ ਹਰਿ ਨਾਮੁ ਨਾਨਕ ਧਨੁ
ਪਾਇਆ ਅਪੁਨੈ ਘਰਿ ਲੈ ਆਇਆ
ਖਾਟੇ ॥੫॥੧੧॥

ਧਨਾਸਰੀ ਮਹਲਾ ੫ ॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ
ਨਾਇਕ ਖਸਮ ਹਮਾਰੇ ॥

੬੭੪

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ
ਹਮ ਬਾਰਿਕ ਤੁਮਰੇ ਧਾਰੇ ॥੧॥

ਜਿਹਵਾ ਏਕ ਕਵਨ ਗੁਨ ਕਹੀਐ ॥

ਬੇਸ਼ਮਾਰ ਬੇਅੰਤ ਸੁਆਮੀ ਤੇਰੇ ਅੰਤੁ ਨ
ਕਿਨ ਹੀ ਲਹੀਐ ॥੧॥ ਰਹਾਉ ॥

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ
ਬਿਧੀ ਸਮਝਾਵਹੁ ॥

ਹਮ ਅਗਿਆਨ ਅਲਪ ਮਤਿ ਥੋਰੀ
ਤੁਮ ਆਪਨ ਬਿਰਦੁ ਰਖਾਵਹੁ ॥੨॥

ਤੁਮਰੀ ਸਰਣਿ ਤੁਮਾਰੀ ਆਸਾ ਤੁਮ
ਹੀ ਸਜਨ ਸੁਹੇਲੇ ॥

ਰਾਖਹੁ ਰਾਖਨਹਾਰ ਦਇਆਲਾ
ਨਾਨਕ ਘਰ ਕੇ ਗੋਲੇ ॥੩॥੧੨॥

ਧਨਾਸਰੀ ਮਹਲਾ ੫ ॥

ਪੂਜਾ ਵਰਤ ਤਿਲਕ ਇਸਨਾਨਾ ਪੁੰਨ
ਦਾਨ ਬਹੁ ਦੈਨ ॥

ਕਹੁੰ ਨ ਭੀਜੈ ਸੰਜਮ ਸੁਆਮੀ ਬੋਲਹਿ
ਮੀਠੇ ਬੈਨ ॥੧॥

By the Grace of the Saints, I have obtained supreme bliss,
and all my bonds have been broken.

Nanak has obtained the wealth of the Name of the Lord,
Har, Har; having earned his profits, he has now returned
home. ||5||11||

Dhanaasaree, Fifth Mahalaa:

You are the Giver, O Lord, O Cherisher, my Master, my
Husband Lord.

674

Each and every moment, You cherish and nurture me; I am
Your child, and I rely upon You alone. ||1||

I have only one tongue - which of Your Glorious Virtues
can I describe?

Unlimited, infinite Lord and Master - no one knows Your
limits. ||1||Pause||

You destroy millions of my sins, and teach me in so many
ways.

I am so ignorant - I understand nothing at all. Please honor
Your innate nature, and save me! ||2||

I seek Your Sanctuary - You are my only hope. You are my
companion, and my best friend.

Save me, O Merciful Savior Lord; Nanak is the slave of
Your home. ||3||12||

Dhanaasaree, Fifth Mahalaa:

Worship, fasting, ceremonial marks on one's forehead,
cleansing baths, generous donations to charities and self-
mortification

- the Lord Master is not pleased with any of these rituals,
no matter how sweetly one may speak. ||1||

ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥
ਬਹੁ ਪੁਕਾਰ ਖੋਜਹਿ ਸਭਿ ਤਾ
ਕਉ ਬਿਖਮੁ ਨ ਜਾਈ ਲੈਨ ॥੧॥
ਰਹਾਉ ॥

ਜਾਪ ਤਾਪ ਭ੍ਰਮਨ ਬਸੁਧਾ ਕਰਿ
ਉਰਧ ਤਾਪ ਲੈ ਗੈਨ ॥

ਇਹ ਬਿਧਿ ਨਹ ਪਤੀਆਨੋ ਠਾਕੁਰ
ਜੋਗ ਜੁਗਤਿ ਕਰਿ ਜੈਨ ॥੨॥

ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ
ਤਿਨਿ ਪਾਇਓ ਜਿਸੁ ਕਿਰਪੈਨ ॥

ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ
ਸੁਖਿ ਜਨ ਰੈਨ ॥੩॥੧੩॥

ਧਨਾਸਰੀ ਮਹਲਾ ੫ ॥

ਬੰਧਨ ਤੇ ਛੁਟਕਾਵੈ ਪ੍ਰਭੁ ਮਿਲਾਵੈ
ਹਰਿ ਹਰਿ ਨਾਮੁ ਸੁਨਾਵੈ ॥

ਅਸਥਿਰ ਕਰੇ ਨਿਹਚਲੁ ਇਹੁ ਮਨੂਆ
ਬਹੁਰਿ ਨ ਕਤਹੁ ਧਾਵੈ ॥੧॥

ਹੈ ਕੋਉ ਐਸੋ ਹਮਰਾ ਮੀਤੁ ॥

ਸਗਲ ਸਮਗ੍ਰੀ ਜੀਉ ਹੀਉ ਦੇਉ
ਅਰਪਉ ਅਪਨੋ ਚੀਤੁ ॥੧॥
ਰਹਾਉ ॥

ਪਰ ਧਨ ਪਰ ਤਨ ਪਰ ਕੀ ਨਿੰਦਾ
ਇਨ ਸਿਉ ਪ੍ਰੀਤਿ ਨ ਲਾਗੈ ॥

ਸੰਤਹ ਸੰਗੁ ਸੰਤ ਸੰਭਾਖਨੁ ਹਰਿ
ਕੀਰਤਨਿ ਮਨੁ ਜਾਗੈ ॥੨॥

ਗੁਣ ਨਿਧਾਨ ਦਇਆਲ ਪੁਰਖ ਪ੍ਰਭ
ਸਰਬ ਸੁਖ ਦਇਆਲਾ ॥

ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ
ਮਾਤਾ ਬਾਲ ਗੁਪਾਲਾ ॥੩॥੧੪॥

Chanting the Name of God, the mind is soothed and pacified.

Everyone searches for Him in different ways, but the search is so difficult, and He cannot be found. ||1||Pause||

Chanting, deep meditation and penance, wandering over the face of the earth, the performance of austerities with the arms stretched up to the sky

- the Lord is not pleased by any of these means, though one may follow the path of Yogis and Jains. ||2||

The Ambrosial Naam, the Name of the Lord, and the Praises of the Lord are priceless; he alone obtains them, whom the Lord blesses with His Mercy.

Joining the Saadh Sangat, the Company of the Holy, Nanak lives in the Love of God; his life-night passes in peace. ||3||13||

Dhanaasaree, Fifth Mahalaa:

Is there anyone who can release me from my bondage, unite me with God, recite the Name of the Lord, Har, Har, and make this mind steady and stable, so that it no longer wanders around? ||1||

Do I have any such friend?

I would give him all my property, my soul and my heart; I would devote my consciousness to him. ||1||Pause||

Others' wealth, others' bodies, and the slander of others - do not attach your love to them.

Associate with the Saints, speak with the Saints, and keep your mind awake to the Kirtan of the Lord's Praises. ||2||

God is the treasure of virtue, kind and compassionate, the source of all comfort.

Nanak begs for the gift of Your Name; O Lord of the world, love him, like the mother loves her child. ||3||14||

ਧਨਾਸਰੀ ਮਹਲਾ ੫ ॥

ਹਰਿ ਹਰਿ ਲੀਨੇ ਸੰਤ ਉਬਾਰਿ ॥

ਹਰਿ ਕੇ ਦਾਸ ਕੀ ਚਿਤਵੈ
ਬੁਰਿਆਈ ਤਿਸ ਹੀ ਕਉ ਫਿਰਿ
ਮਾਰਿ ॥੧॥ ਰਹਾਉ ॥

ਜਨ ਕਾ ਆਪਿ ਸਹਾਈ ਹੋਆ
ਨਿੰਦਕ ਭਾਗੇ ਹਾਰਿ ॥

ਭ੍ਰਮਤ ਭ੍ਰਮਤ ਉਹਾਂ ਹੀ ਮੂਏ ਬਾਹੁੜਿ
ਗ੍ਰਿਹਿ ਨ ਮੰਝਾਰਿ ॥੧॥

ਨਾਨਕ ਸਰਣਿ ਪਰਿਓ ਦੁਖ
ਭੰਜਨ ਗੁਨ ਗਾਵੈ ਸਦਾ
ਅਪਾਰਿ ॥

ਨਿੰਦਕ ਕਾ ਮੁਖੁ ਕਾਲਾ ਹੋਆ ਦੀਨ
ਦੁਨੀਆ ਕੈ ਦਰਬਾਰਿ ॥੨॥੧੫॥

ਧਨਾਸਰੀ ਮਹਲਾ ੫ ॥

ਅਬ ਹਰਿ ਰਾਖਨਹਾਰੁ ਚਿਤਾਰਿਆ ॥

ਪਤਿਤ ਪੁਨੀਤ ਕੀਏ ਖਿਨ ਭੀਤਰਿ
ਸਗਲਾ ਰੋਗੁ ਬਿਦਾਰਿਆ ॥੧॥
ਰਹਾਉ ॥

ਗੋਸਟਿ ਭਈ ਸਾਧ ਕੈ ਸੰਗਮਿ ਕਾਮ
ਕ੍ਰੋਧੁ ਲੋਭੁ ਮਾਰਿਆ ॥

ਸਿਮਰਿ ਸਿਮਰਿ ਪੂਰਨ
ਨਾਰਾਇਨ ਸੰਗੀ ਸਗਲੇ
ਤਾਰਿਆ ॥੧॥

੬੭੫

ਅਉਖਧ ਮੰਤ੍ਰ ਮੂਲ ਮਨ ਏਕੈ ਮਨਿ
ਬਿਸ੍ਵਾਸੁ ਪ੍ਰਭ ਧਾਰਿਆ ॥

ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ
ਪੁਨਹ ਬਲਿਹਾਰਿਆ ॥੨॥੧੬॥

Dhanaasaree, Fifth Mahalaa:

The Lord saves His Saints.

One who wishes misfortune upon the Lord's slaves, shall be destroyed by the Lord eventually. ||1||Pause||

He Himself is the help and support of His humble servants; He defeats the slanderers, and chases them away.

Wandering around aimlessly, they die out there; they never return to their homes again. ||1||

Nanak seeks the Sanctuary of the Destroyer of pain; he sings the Glorious Praises of the infinite Lord forever.

The faces of the slanderers are blackened in the courts of this world, and the world beyond. ||2||15||

Dhanaasaree, Fifth Mahalaa:

Now, I contemplate and meditate on the Lord, the Savior Lord.

He purifies sinners in an instant, and cures all diseases. ||1||Pause||

Talking with the Holy Saints, my sexual desire, anger and greed have been eradicated.

Remembering, remembering the Perfect Lord in meditation, I have saved all my companions. ||1||

675

The Mul Mantra, the Root Mantra, is the only cure for the mind; I have installed faith in God in my mind.

Nanak ever longs for the dust of the Lord's feet; again and again, he is a sacrifice to the Lord. ||2||16||

ਧਨਾਸਰੀ ਮਹਲਾ ੫ ॥

ਮੇਰਾ ਲਾਗੋ ਰਾਮ ਸਿਉ ਹੇਤੁ ॥
ਸਤਿਗੁਰੁ ਮੇਰਾ ਸਦਾ ਸਹਾਈ ਜਿਨਿ
ਦੁਖ ਕਾ ਕਾਟਿਆ ਕੇਤੁ ॥੧॥
ਰਹਾਉ ॥

ਹਾਥ ਦੇਇ ਰਾਖਿਓ ਅਪੁਨਾ ਕਰਿ
ਬਿਰਥਾ ਸਗਲ ਮਿਟਾਈ ॥
ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ
ਆਪਿ ਸਹਾਈ ॥੧॥

ਸਾਚਾ ਸਾਹਿਬੁ ਹੋਆ ਰਖਵਾਲਾ
ਰਾਖਿ ਲੀਏ ਕੰਠਿ ਲਾਇ ॥
ਨਿਰਭਉ ਭਏ ਸਦਾ ਸੁਖ ਮਾਣੇ ਨਾਨਕ
ਹਰਿ ਗੁਣ ਗਾਇ ॥੨॥੧੭॥

ਧਨਾਸਿਰੀ ਮਹਲਾ ੫ ॥

ਅਉਖਧੁ ਤੇਰੇ ਨਾਮੁ ਦਇਆਲ ॥
ਮੋਹਿ ਆਤੁਰ ਤੇਰੀ ਗਤਿ ਨਹੀ
ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ
॥੧॥ ਰਹਾਉ ॥

ਧਾਰਿ ਅਨੁਗ੍ਰਹੁ ਸੁਆਮੀ ਮੇਰੇ
ਦੁਤੀਆ ਭਾਉ ਨਿਵਾਰਿ ॥
ਬੰਧਨ ਕਾਟਿ ਲੇਹੁ ਅਪੁਨੇ ਕਰਿ
ਕਬਹੂ ਨ ਆਵਹ ਹਾਰਿ ॥੧॥

ਤੇਰੀ ਸਰਨਿ ਪਇਆ ਹਉ ਜੀਵਾਂ
ਤੂੰ ਸੰਮੁਥੁ ਪੁਰਖੁ ਮਿਹਰਵਾਨੁ ॥
ਆਠ ਪਹਰ ਪ੍ਰਭ ਕਉ ਆਰਾਧੀ
ਨਾਨਕ ਸਦ ਕੁਰਬਾਨੁ ॥੨॥੧੮॥

ਰਾਗੁ ਧਨਾਸਰੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਹਾ ਹਾ ਪ੍ਰਭ ਰਾਖਿ ਲੇਹੁ ॥

Dhanaasaree, Fifth Mahalaa:

I have fallen in love with the Lord.

My True Guru is always my help and support; He has torn down the banner of pain. ||1||Pause||

Giving me His hand, He has protected me as His own, and removed all my troubles.

He has blackened the faces of the slanderers, and He Himself has become the help and support of His humble servant. ||1||

The True Lord and Master has become my Savior; hugging me close in His embrace, He has saved me.

Nanak has become fearless, and he enjoys eternal peace, singing the Glorious Praises of the Lord. ||2||17||

Dhanaasaree, Fifth Mahalaa:

Your Name is the medicine, O Merciful Lord.

I am so miserable, I do not know Your state; You Yourself cherish me, Lord. ||1||Pause||

Take pity on me, O my Lord and Master, and remove the love of duality from within me.

Break my bonds, and take me as Your own, so that I may never come to lose. ||1||

Seeking Your Sanctuary, I live, almighty and merciful Lord and Master.

Twenty-four hours a day, I worship God; Nanak is forever a sacrifice to Him. ||2||18||

Raag Dhanaasaree, Fifth Mahalaa:

One Universal Creator God.

By The Grace Of The True Guru:

O God, please save me!

ਹਮ ਤੇ ਕਿਛੁ ਨ ਹੋਇ ਮੇਰੇ ਸੁਆਮੀ
ਕਰਿ ਕਿਰਪਾ ਅਪੁਨਾ ਨਾਮੁ ਦੇਹੁ
॥੧॥ ਰਹਾਉ ॥

By myself, I cannot do anything, O my Lord and Master;
by Your Grace, please bless me with Your Name.
||1||Pause||

ਅਗਨਿ ਕੁਟੰਬ ਸਾਗਰ ਸੰਸਾਰ ॥
ਭਰਮ ਮੋਹ ਅਗਿਆਨ ਅੰਧਾਰ ॥੧॥

Family and worldly affairs are an ocean of fire.
Through doubt, emotional attachment and ignorance, we
are enveloped in darkness. ||1||

ਊਚ ਨੀਚ ਸੁਖ ਦੁਖ ॥
ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥

High and low, pleasure and pain.
Hunger and thirst are not satisfied. ||2||

ਮਨਿ ਬਾਸਨਾ ਰਚਿ ਬਿਖੈ ਬਿਆਪਿ ॥
ਪੰਚ ਦੂਤ ਸੰਗਿ ਮਹਾ ਅਸਾਧ ॥੩॥

The mind is engrossed in passion, and the disease of
corruption.
The five thieves, the companions, are totally
incorrigible. ||3||

ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥
ਨਾਨਕ ਜਾਨੁ ਸਦਾ ਹਰਿ
ਨੇਰਾ ॥੪॥੧॥੧੯॥

The beings and souls and wealth of the world are
all Yours.
O Nanak, know that the Lord is always near at
hand. ||4||1||19||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਦੀਨ ਦਰਦ ਨਿਵਾਰਿ ਠਾਕੁਰ ਰਾਖੈ
ਜਨ ਕੀ ਆਪਿ ॥

The Lord and Master destroys the pain of the poor; He
preserves and protects the honor of His servants.

ਤਰਣ ਤਾਰਣ ਹਰਿ ਨਿਧਿ ਦੂਖੁ ਨ
ਸਕੈ ਬਿਆਪਿ ॥੧॥

The Lord is the ship to carry us across; He is the treasure
of virtue - pain cannot touch Him. ||1||

ਸਾਧੂ ਸੰਗਿ ਭਜਹੁ ਗੁਪਾਲ ॥

In the Saadh Sangat, the Company of the Holy, meditate,
vibrate upon the Lord of the world.

ਆਨ ਸੰਜਮ ਕਿਛੁ ਨ ਸੂਝੈ ਇਹ
ਜਤਨ ਕਾਟਿ ਕਲਿ ਕਾਲ ॥
ਰਹਾਉ ॥

I cannot think of any other way; make this effort, and
make it in this Dark Age of Kali Yuga. ||Pause||

ਆਦਿ ਅੰਤਿ ਦਇਆਲ ਪੂਰਨ ਤਿਸੁ
ਬਿਨਾ ਨਹੀ ਕੋਇ ॥

In the beginning, and in the end, there is none other than
the perfect, merciful Lord.

ਜਨਮ ਮਰਣ ਨਿਵਾਰਿ ਹਰਿ
ਜਪਿ ਸਿਮਰਿ ਸੁਆਮੀ
ਸੋਇ ॥੨॥

The cycle of birth and death is ended, chanting the
Lord's Name, and remembering the Lord Master in
meditation. ||2||

ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ
ਕਰਹਿ ਬੀਚਾਰੁ ॥

ਮੁਕਤਿ ਪਾਈਐ ਸਾਧਸੰਗਤਿ
ਬਿਨਸਿ ਜਾਇ ਅੰਧਾਰੁ ॥੩॥

ਚਰਨ ਕਮਲ ਅਧਾਰੁ ਜਨ ਕਾ ਰਾਸਿ
ਪੂੰਜੀ ਏਕ ॥

੬੭੬

ਤਾਣੁ ਮਾਣੁ ਦੀਬਾਣੁ ਸਾਚਾ ਨਾਨਕ
ਕੀ ਪ੍ਰਭ ਟੇਕ ॥੪॥੨॥੨੦॥

ਧਨਾਸਰੀ ਮਹਲਾ ੫ ॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ
ਗੁਰਿ ਸਮਝਾਇਆ ॥

ਆਨ ਸਗਲ ਬਿਧਿ ਕਾਂਮਿ ਨ
ਆਵੈ ਹਰਿ ਹਰਿ ਨਾਮੁ
ਧਿਆਇਆ ॥੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ
ਬਿਨਸੇ ਸਗਲ ਜੰਜਾਲ ॥
ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ
ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ
ਹਰਿ ਹਰਿ ਨਾਮੁ ਧਿਆਇ ॥੨॥

ਨਾਨਕ ਨਾਮੁ ਨਿਰੰਜਨੁ ਗਾਈਐ
ਪਾਈਐ ਸਰਬ ਨਿਧਾਨਾ ॥

ਕਰਿ ਕਿਰਪਾ ਜਿਸੁ ਦੇਇ
ਸੁਆਮੀ ਬਿਰਲੇ ਕਾਹੂ
ਜਾਨਾ ॥੩॥੩॥੨੧॥

The Vedas, the Simritees, the Shaastras and the Lord's
devotees contemplate Him;

liberation is attained in the Saadh Sangat, the
Company of the Holy, and the darkness of ignorance
is dispelled. ||3||

The lotus feet of the Lord are the support of His humble
servants. They are his only capital and investment.

676

The True Lord is Nanak's strength, honor and support; He
alone is his protection. ||4||2||20||

Dhanaasaree, Fifth Mahalaa:

Wandering and roaming around, I met the Holy Perfect
Guru, who has taught me.

All other devices did not work, so I meditate on the Name
of the Lord, Har, Har. ||1||

For this reason, I sought the Protection and Support of my
Lord, the Cherisher of the Universe.

I sought the Sanctuary of the Perfect Transcendent Lord,
and all my entanglements were dissolved. ||Pause||

Paradise, the earth, the nether regions of the underworld,
and the globe of the world - all are engrossed in Maya.

To save your soul, and liberate all your ancestors, meditate
on the Name of the Lord, Har, Har. ||2||

O Nanak, singing the Naam, the Name of the Immaculate
Lord, all treasures are obtained.

Only that rare person, whom the Lord and Master blesses
with His Grace, comes to know this. ||3||3||21||

ਧਨਾਸਰੀ ਮਹਲਾ ੫ ਘਰੁ ੨
ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਛੇਡਿ ਜਾਹਿ ਸੇ ਕਰਹਿ ਪਰਾਲ ॥

ਕਾਮਿ ਨ ਆਵਹਿ ਸੇ ਜੰਜਾਲ ॥

ਸੰਗਿ ਨ ਚਾਲਹਿ ਤਿਨ ਸਿਉ ਹੀਤ ॥

ਜੋ ਬੈਰਾਈ ਸੇਈ ਮੀਤ ॥੧॥

ਐਸੇ ਭਰਮਿ ਭੁਲੇ ਸੰਸਾਰਾ ॥

ਜਨਮੁ ਪਦਾਰਥੁ ਖੋਇ ਗਵਾਰਾ ॥

ਰਹਾਉ ॥

ਸਾਚੁ ਧਰਮੁ ਨਹੀ ਭਾਵੈ ਡੀਠਾ ॥

ਝੂਠ ਧੋਹ ਸਿਉ ਰਚਿਓ ਮੀਠਾ ॥

ਦਾਤਿ ਪਿਆਰੀ ਵਿਸਰਿਆ ਦਾਤਾਰਾ ॥

ਜਾਣੈ ਨਾਹੀ ਮਰਣੁ ਵਿਚਾਰਾ ॥੨॥

ਵਸਤੁ ਪਰਾਈ ਕਉ ਉਠਿ ਰੋਵੈ ॥

ਕਰਮ ਧਰਮ ਸਗਲਾ ਈ ਖੋਵੈ ॥

ਹੁਕਮੁ ਨ ਬੂਝੈ ਆਵਣ ਜਾਣੇ ॥

ਪਾਪ ਕਰੈ ਤਾ ਪਛੋਤਾਣੇ ॥੩॥

ਜੋ ਤੁਧੁ ਭਾਵੈ ਸੋ ਪਰਵਾਣੁ ॥

ਤੇਰੇ ਭਾਣੇ ਨੋ ਕੁਰਬਾਣੁ ॥

ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥

ਰਾਖਿ ਲੇਇ ਸਾਹਿਬੁ ਪ੍ਰਭੁ

ਮੇਰਾ ॥੪॥੧॥੨੨॥

ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

ਖਾਟਣ ਕਉ ਹਰਿ ਹਰਿ ਰੋਜਗਾਰੁ ॥

Dhanaasaree, Fifth Mahalaa, Second House,
Chau-Padas:

One Universal Creator God.

By The Grace Of The True Guru:

You shall have to abandon the straw which you have collected.

These entanglements shall be of no use to you.

You are in love with those things that will not go with you.

You think that your enemies are friends. ||1||

In such confusion, the world has gone astray.

The foolish mortal wastes this precious human life. ||Pause||

He does not like to see Truth and righteousness.

He is attached to falsehood and deception; they seem sweet to him.

He loves gifts, but he forgets the Giver.

The wretched creature does not even think of death. ||2||

He cries for the possessions of others.

He forfeits all the merits of his good deeds and religion.

He does not understand the Hukam of the Lord's Command, and so he continues coming and going in reincarnation.

He sins, and then regrets and repents. ||3||

Whatever pleases You, Lord, that alone is acceptable.

I am a sacrifice to Your Will.

Poor Nanak is Your slave, Your humble servant.

Save me, O my Lord God Master! ||4||1||22||

Dhanaasaree, Fifth Mahalaa:

I am meek and poor; the Name of God is my only Support.

The Name of the Lord, Har, Har, is my occupation and earnings.

ਸੰਚਣ ਕਉ ਹਰਿ ਏਕੋ ਨਾਮੁ ॥
ਹਲਤਿ ਪਲਤਿ ਤਾ ਕੈ ਆਵੈ
ਕਾਮ ॥੧॥

I gather only the Lord's Name.
It is useful in both this world and the next. ||1||

ਨਾਮਿ ਰਤੇ ਪ੍ਰਭ ਰੰਗਿ ਅਪਾਰ ॥
ਸਾਧ ਗਾਵਹਿ ਗੁਣ ਏਕ ਨਿਰੰਕਾਰ
॥ ਰਹਾਉ ॥

Imbued with the Love of the Lord God's Infinite Name,
the Holy Saints sing the Glorious Praises of the One Lord,
the Formless Lord. ||Pause||

ਸਾਧ ਕੀ ਸੋਭਾ ਅਤਿ ਮਸਕੀਨੀ ॥

The Glory of the Holy Saints comes from their total
humility.

ਸੰਤ ਵਡਾਈ ਹਰਿ ਜਸੁ ਚੀਨੀ ॥

The Saints realize that their greatness rests in the Praises
of the Lord.

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

Meditating on the Lord of the Universe, the Saints are
in bliss.

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

The Saints find peace, and their anxieties are dispelled. ||2||

ਜਹ ਸਾਧ ਸੰਤਨ ਹੋਵਹਿ ਇਕਤ੍ਰ ॥
ਤਹ ਹਰਿ ਜਸੁ ਗਾਵਹਿ ਨਾਦ
ਕਵਿਤ ॥

Wherever the Holy Saints gather,
there they sing the Praises of the Lord, in music and poetry.

ਸਾਧ ਸਭਾ ਮਹਿ ਅਨਦ ਬਿਸ੍ਰਾਮ ॥
ਉਨ ਸੰਗੁ ਸੋ ਪਾਏ ਜਿਸੁ ਮਸਤਕਿ
ਕਰਾਮ ॥੩॥

In the Society of the Saints, there is bliss and peace.
They alone obtain this Society, upon whose foreheads such
destiny is written. ||3||

ਦੁਇ ਕਰ ਜੋੜਿ ਕਰੀ ਅਰਦਾਸਿ ॥
ਚਰਨ ਪਖਾਰਿ ਕਹਾਂ ਗੁਣਤਾਸ ॥

With my palms pressed together, I offer my prayer.
I wash their feet, and chant the Praises of the Lord, the
treasure of virtue.

ਪ੍ਰਭ ਦਇਆਲ ਕਿਰਪਾਲ ਹਜੂਰਿ ॥

O God, merciful and compassionate, let me remain in Your
Presence.

ਨਾਨਕੁ ਜੀਵੈ ਸੰਤਾ
ਪੂਰਿ ॥੪॥੨॥੨੩॥

Nanak lives, in the dust of the Saints. ||4||2||23||

੬੭੭

677

ਧਨਾਸਰੀ ਮਃ ਪ ॥
ਸੋ ਕਤ ਡਰੈ ਜਿ ਖਸਮੁ ਸਮ੍ਹਾਰੈ ॥
ਡਰਿ ਡਰਿ ਪਚੇ ਮਨਮੁਖ ਵੇਚਾਰੇ
॥੧॥ ਰਹਾਉ ॥

Dhanaasaree, Fifth Mahalaa:

One who contemplates his Lord and Master - why should
he be afraid?

The wretched self-willed manmukhs are ruined through
fear and dread. ||1||Pause||

ਸਿਰ ਉਪਰਿ ਮਾਤ ਪਿਤਾ ਗੁਰਦੇਵ ॥	The Divine Guru, my mother and father, is over my head.
ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥	His image brings prosperity; serving Him, we become pure.
ਏਕੁ ਨਿਰੰਜਨੁ ਜਾ ਕੀ ਰਾਸਿ ॥	The One Lord, the Immaculate Lord, is our capital.
ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥	Joining the Saadh Sangat, the Company of the Holy, we are illumined and enlightened. 1
ਜੀਅਨ ਕਾ ਦਾਤਾ ਪੂਰਨ ਸਭ ਠਾਇ ॥	The Giver of all beings is totally pervading everywhere.
ਕੋਟਿ ਕਲੇਸ ਮਿਟਹਿ ਹਰਿ ਨਾਇ ॥	Millions of pains are removed by the Lord's Name.
ਜਨਮ ਮਰਨ ਸਗਲਾ ਦੁਖੁ ਨਾਸੈ ॥	All the pains of birth and death are taken away
ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥	from the Gurmukh, within whose mind and body the Lord dwells. 2
ਜਿਸ ਨੋ ਆਪਿ ਲਏ ਲੜਿ ਲਾਇ ॥	He alone, whom the Lord has attached to the hem of His robe,
ਦਰਗਹ ਮਿਲੈ ਤਿਸੈ ਹੀ ਜਾਇ ॥	obtains a place in the Court of the Lord.
ਸੇਈ ਭਗਤ ਜਿ ਸਾਚੇ ਭਾਣੇ ॥	They alone are devotees, who are pleasing to the True Lord.
ਜਮਕਾਲ ਤੇ ਭਏ ਨਿਕਾਣੇ ॥੩॥	They are freed from the Messenger of Death. 3
ਸਾਚਾ ਸਾਹਿਬੁ ਸਚੁ ਦਰਬਾਰੁ ॥	True is the Lord, and True is His Court.
ਕੀਮਤਿ ਕਉਣੁ ਕਹੈ ਬੀਚਾਰੁ ॥	Who can contemplate and describe His value?
ਘਟਿ ਘਟਿ ਅੰਤਰਿ ਸਗਲ ਅਧਾਰੁ ॥	He is within each and every heart, the Support of all.
ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥	Nanak begs for the dust of the Saints. 4 3 24

ਧਨਾਸਰੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥

ਘਰਿ ਬਾਹਰਿ ਤੇਰਾ ਭਰਵਾਸਾ ਤੂ
ਜਨ ਕੈ ਹੈ ਸੰਗਿ ॥
ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ
ਨਾਮੁ ਜਪਉ ਹਰਿ ਰੰਗਿ ॥੧॥
ਜਨ ਕਉ ਪ੍ਰਭ ਅਪਨੇ ਕਾ ਤਾਣੁ ॥

Dhanaasaree, Fifth Mahalaa:
One Universal Creator God.
By The Grace Of The True Guru:
At home, and outside, I place my trust in You; You are
always with Your humble servant.
Bestow Your Mercy, O my Beloved God, that I may chant
the Lord's Name with love. ||1||
God is the strength of His humble servants.

ਜੋ ਤੂ ਕਰਹਿ ਕਰਾਵਹਿ ਸੁਆਮੀ ਸਾ
ਮਸਲਤਿ ਪਰਵਾਣੁ ॥ ਰਹਾਉ ॥

ਪਤਿ ਪਰਮੇਸਰੁ ਗਤਿ ਨਾਰਾਇਣੁ
ਧਨੁ ਗੁਪਾਲ ਗੁਣ ਸਾਖੀ ॥

ਚਰਨ ਸਰਨ ਨਾਨਕ ਦਾਸ
ਹਰਿ ਹਰਿ ਸੰਤੀ ਇਹ ਬਿਧਿ
ਜਾਤੀ ॥੨॥੧॥੨੫॥

ਧਨਾਸਰੀ ਮਹਲਾ ੫ ॥

ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ
ਲਾਇ ਗੁਰਿ ਰਾਖੇ ॥

ਸੰਸਾਰ ਸਾਗਰ ਮਹਿ ਜਲਨਿ ਨ
ਦੀਨੇ ਕਿਨੈ ਨ ਦੁਤਰੁ ਭਾਖੇ ॥੧॥

ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥
ਪੇਖਿ ਪੇਖਿ ਸੁਆਮੀ ਕੀ ਸੋਭਾ
ਆਨਦੁ ਸਦਾ ਉਲਾਸੁ ॥ ਰਹਾਉ ॥

ਚਰਨ ਸਰਨਿ ਪੂਰਨ ਪਰਮੇਸੁਰ
ਅੰਤਰਜਾਮੀ ਸਾਖਿਓ ॥

ਜਾਨਿ ਬੂਝਿ ਅਪਨਾ ਕੀਓ
ਨਾਨਕ ਭਗਤਨ ਕਾ ਅੰਕੁਰੁ
ਰਾਖਿਓ ॥੨॥੨॥੨੬॥

ਧਨਾਸਰੀ ਮਹਲਾ ੫ ॥

ਜਹ ਜਹ ਪੇਖਉ ਤਹ ਹਜੂਰਿ ਦੂਰਿ
ਕਤਹੁ ਨ ਜਾਈ ॥

ਰਵਿ ਰਹਿਆ ਸਰਬਤ੍ਰ ਮੈ ਮਨ ਸਦਾ
ਧਿਆਈ ॥੧॥

ਈਤ ਉਤ ਨਹੀ ਬੀਛੁੜੈ ਸੇ ਸੰਗੀ
ਗਨੀਐ ॥

ਬਿਨਸਿ ਜਾਇ ਜੇ ਨਿਮਖ ਮਹਿ ਸੇ
ਅਲਪ ਸੁਖੁ ਭਨੀਐ ॥ ਰਹਾਉ ॥

Whatever You do, or cause to be done, O Lord and Master,
that outcome is acceptable to me. ||Pause||

The Transcendent Lord is my honor; the Lord is my
emancipation; the glorious sermon of the Lord is
my wealth.

Slave Nanak seeks the Sanctuary of the Lord's feet; from
the Saints, he has learned this way of life. ||2||1||25||

Dhanaasaree, Fifth Mahalaa:

God has fulfilled all my desires. Holding me close in His
embrace, the Guru has saved me.

He has saved me from burning in the ocean of fire, and
now, no one calls it impassible. ||1||

Those who have true faith in their minds,
continually behold the Glory of the Lord; they are forever
happy and blissful. ||Pause||

I seek the Sanctuary of the feet of the Perfect Transcendent
Lord, the Searcher of hearts; I behold Him ever-present.

In His wisdom, the Lord has made Nanak His own; He has
preserved the roots of His devotees. ||2||2||26||

Dhanaasaree, Fifth Mahalaa:

Wherever I look, there I see Him present; He is never
far away.

He is all-pervading, everywhere; O my mind, meditate on
Him forever. ||1||

He alone is called your companion, who will not be
separated from you, here or hereafter.

That pleasure, which passes away in an instant, is trivial.
||Pause||

ਪ੍ਰਤਿਪਾਲੈ ਅਪਿਆਉ ਦੇਇ ਕਛੁ
ਉਨ ਨ ਹੋਈ ॥

He cherishes us, and gives us sustenance; He does not lack anything.

ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ
ਸੋਈ ॥੨॥

With each and every breath, my God takes care of His creatures. ||2||

ਅਛਲ ਅਛੇਦ ਅਪਾਰ ਪ੍ਰਭ ਉਚਾ
ਜਾ ਕਾ ਰੂਪੁ ॥

God is undecivable, impenetrable and infinite; His form is lofty and exalted.

ਜਪਿ ਜਪਿ ਕਰਹਿ ਅਨੰਦੁ ਜਨ
ਅਚਰਜ ਆਨੁਪੁ ॥੩॥

Chanting and meditating on the embodiment of wonder and beauty, His humble servants are in bliss. ||3||

ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ
ਤੁਮਹਿ ਅਰਾਧਾ ॥

Bless me with such understanding, O Merciful Lord God, that I might remember You.

੬੭੮

678

ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ
ਸਾਧਾ ॥੪॥੩॥੨੭॥

Nanak begs God for the gift of the dust of the feet of the Saints. ||4||3||27||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਜਿਨਿ ਤੁਮ ਭੇਜੇ ਤਿਨਹਿ ਬੁਲਾਏ
ਸੁਖ ਸਹਜ ਸੇਤੀ ਘਰਿ ਆਉ ॥

The One who sent you, has now recalled you; return to your home now in peace and pleasure.

ਅਨਦ ਮੰਗਲ ਗੁਨ ਗਾਉ ਸਹਜ
ਪੁਨਿ ਨਿਹਚਲ ਰਾਜੁ ਕਮਾਉ ॥੧॥

In bliss and ecstasy, sing His Glorious Praises; by this celestial tune, you shall acquire your everlasting kingdom. ||1||

ਤੁਮ ਘਰਿ ਆਵਹੁ ਮੇਰੇ ਮੀਤ ॥

Come back to your home, O my friend.

ਤੁਮਰੇ ਦੋਖੀ ਹਰਿ ਆਪਿ ਨਿਵਾਰੇ
ਅਪਦਾ ਭਈ ਬਿਤੀਤ ॥ ਰਹਾਉ ॥

The Lord Himself has eliminated your enemies, and your misfortunes are past. ||Pause||

ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ
ਭਾਜਨ ਥਾਕੇ ॥

God, the Creator Lord, has glorified you, and your running and rushing around has ended.

ਘਰਿ ਮੰਗਲ ਵਾਜਹਿ ਨਿਤ ਵਾਜੇ
ਅਪੁਨੈ ਖਸਮਿ ਨਿਵਾਜੇ ॥੨॥

In your home, there is rejoicing; the musical instruments continually play, and your Husband Lord has exalted you. ||2||

ਅਸਥਿਰ ਰਹਹੁ ਡੋਲਹੁ ਮਤ ਕਬਹੂ
ਗੁਰ ਕੈ ਬਚਨਿ ਅਧਾਰਿ ॥

Remain firm and steady, and do not ever waver; take the Guru's Word as your Support.

ਜੈ ਜੈ ਕਾਰੁ ਸਗਲ ਭੂ ਮੰਡਲ ਮੁਖ
ਉਜਲ ਦਰਬਾਰ ॥੩॥

ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ
ਭਇਆ ਸਹਾਈ ॥

ਅਚਰਜੁ ਕੀਆ ਕਰਨੈਹਾਰੈ ਨਾਨਕ
ਸਚੁ ਵਡਿਆਈ ॥੪॥੪॥੨੮॥

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ
ਜੀਉ ॥

ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥
ਰਹਾਉ ॥

ਮਨ ਨਿਰਮਲ ਕਰਮ ਕਰਿ ਤਾਰਨ
ਤਰਨ ਹਰਿ ਅਵਰਿ ਜੰਜਾਲ ਤੇਰੈ
ਕਾਹੂ ਨ ਕਾਮ ਜੀਉ ॥

ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ
ਉਪਦੇਸੁ ਮੋ ਕਉ ਗੁਰਿ ਦੀਨਾ
ਜੀਉ ॥੧॥

ਤਿਸੁ ਸਿਉ ਨ ਲਾਈਐ ਹੀਤੁ ਜਾ
ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ
ਓਹੁ ਸੰਗਿ ਨ ਚਾਲੈ ॥

ਮਨਿ ਤਨਿ ਤੂ ਆਰਾਧ ਹਰਿ ਕੇ
ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ
ਬੰਧਨ ਛੁਟੈ ॥੨॥

ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ
ਚਰਨ ਅਵਰ ਆਸ ਕਛੁ ਪਟਲੁ ਨ
ਕੀਜੈ ॥

ਸੋਈ ਭਗਤੁ ਗਿਆਨੀ ਧਿਆਨੀ
ਤਪਾ ਸੋਈ ਨਾਨਕ ਜਾ ਕਉ ਕਿਰਪਾ
ਕੀਜੈ ॥੩॥੧॥੨੯॥

You shall be applauded and congratulated all over the world,
and your face shall be radiant in the Court of the Lord. ||3||

All beings belong to Him; He Himself transforms them,
and He Himself becomes their help and support.

The Creator Lord has worked a wondrous miracle; O Nanak,
His glorious greatness is true. ||4||4||28||

Dhanaasaree, Fifth Mahalaa, Sixth House:

One Universal Creator God.

By The Grace Of The True Guru:

Listen, O Dear Beloved Saints, to my prayer.

Without the Lord, no one is liberated. ||Pause||

O mind, do only deeds of purity; the Lord is the only boat
to carry you across. Other entanglements shall be of no use
to you.

True living is serving the Divine, Supreme Lord God; the
Guru has imparted this teaching to me. ||1||

Do not fall in love with trivial things; in the end, they shall
not go along with you.

Worship and adore the Lord with your mind and body,
O Beloved Saint of the Lord; in the Saadh Sangat, the
Company of the Holy, you shall be released from
bondage. ||2||

In your heart, hold fast to the Sanctuary of the lotus feet
of the Supreme Lord God; do not place your hopes in any
other support.

He alone is a devotee, spiritually wise, a meditator, and
a penitent, O Nanak, who is blessed by the Lord's
Mercy. ||3||1||29||

ਧਨਾਸਰੀ ਮਹਲਾ ੫ ॥

ਮੇਰੇ ਲਾਲ ਭਲੇ ਰੇ ਭਲੇ ਰੇ ਭਲੇ
ਹਰਿ ਮੰਗਨਾ ॥

ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ
ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ
ਹੈ ਮਰਨਾ ॥ ਰਹਾਉ ॥

ਚੰਦਨ ਚੋਆ ਰਸ ਭੋਗ ਕਰਤ ਅਨੇਕੈ
ਬਿਖਿਆ ਬਿਕਾਰ ਦੇਖੁ ਸਗਲ ਹੈ
ਫੀਕੇ ਏਕੈ ਗੋਬਿਦ ਕੇ ਨਾਮੁ ਨੀਕੇ
ਕਹਤ ਹੈ ਸਾਧ ਜਨ ॥

ਤਨੁ ਧਨੁ ਆਪਨ ਥਾਪਿਓ ਹਰਿ ਜਪੁ
ਨ ਨਿਮਖ ਜਾਪਿਓ ਅਰਬੁ ਦ੍ਰਬੁ ਦੇਖੁ
ਕਛੁ ਸੰਗਿ ਨਾਹੀ ਚਲਨਾ ॥੧॥

ਜਾ ਕੇ ਰੇ ਕਰਮੁ ਭਲਾ ਤਿਨਿ ਓਟ
ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ
ਸੰਤਾਵੈ ਸਾਧੂ ਕੀ ਸੰਗਨਾ ॥

ਪਾਇਓ ਰੇ ਪਰਮ ਨਿਧਾਨੁ ਮਿਟਿਓ
ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ
ਮਨੁ ਲਗਨਾ ॥੨॥੨॥੩੦॥

੬੭੯

ਧਨਾਸਰੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥

ਹਰਿ ਏਕੁ ਸਿਮਰਿ ਏਕੁ ਸਿਮਰਿ
ਏਕੁ ਸਿਮਰਿ ਪਿਆਰੇ ॥

ਕਲਿ ਕਲੇਸ ਲੋਭ ਮੋਹ ਮਹਾ
ਭਉਜਲੁ ਤਾਰੇ ॥ ਰਹਾਉ ॥

ਸਾਸਿ ਸਾਸਿ ਨਿਮਖ ਨਿਮਖ ਦਿਨਸੁ
ਰੈਨਿ ਚਿਤਾਰੇ ॥

ਸਾਧਸੰਗ ਜਪਿ ਨਿਸੰਗ ਮਨਿ
ਨਿਧਾਨੁ ਧਾਰੇ ॥੧॥

Dhanaasaree, Fifth Mahalaa:

O my dear beloved, it is good, it is better, it is best, to ask for the Lord's Name.

Behold, with your eyes wide-open, and listen to the Words of the Holy Saints; enshrine in your consciousness the Lord of Life - remember that all must die. ||Pause||

The application of sandalwood oil, the enjoyment of pleasures and the practice of many corrupt sins - look upon all of these as insipid and worthless. The Name of the Lord of the Universe alone is sublime; so say the Holy Saints.

You claim that your body and wealth are your own; you do not chant the Lord's Name even for an instant. Look and see, that none of your possessions or riches shall go along with you. ||1||

One who has good karma, grasps the Protection of the hem of the Saint's robe; in the Saadh Sangat, the Company of the Holy, the Messenger of Death cannot threaten him.

I have obtained the supreme treasure, and my egotism has been eradicated; Nanak's mind is attached to the One Formless Lord. ||2||2||30||

679

Dhanaasaree, Fifth Mahalaa, Seventh House:

One Universal Creator God.

By The Grace Of The True Guru:

Meditate in remembrance on the One Lord; meditate in remembrance on the One Lord; meditate in remembrance on the One Lord, O my Beloved.

He shall save you from strife, suffering, greed, attachment, and the most terrifying world-ocean. ||Pause||

With each and every breath, each and every instant, day and night, dwell upon Him.

In the Saadh Sangat, the Company of the Holy, meditate on Him fearlessly, and enshrine the treasure of His Name in your mind. ||1||

ਚਰਨ ਕਮਲ ਨਮਸਕਾਰ ਗੁਨ
ਗੋਬਿੰਦ ਬੀਚਾਰੇ ॥

ਸਾਧ ਜਨਾ ਕੀ ਰੇਨ ਨਾਨਕ ਮੰਗਲ
ਸੁਖ ਸਧਾਰੇ ॥੨॥੧॥੩੧॥

ਧਨਾਸਰੀ ਮਹਲਾ ੫ ਘਰੁ ੮ ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਸਿਮਰਉ ਸਿਮਰਿ ਸਿਮਰਿ ਸੁਖ
ਪਾਵਉ ਸਾਸਿ ਸਾਸਿ ਸਮਾਲੇ ॥

ਇਹ ਲੋਕਿ ਪਰਲੋਕਿ ਸੰਗਿ ਸਹਾਈ
ਜਤ ਕਤ ਮੋਹਿ ਰਖਵਾਲੇ ॥੧॥

ਗੁਰ ਕਾ ਬਚਨੁ ਬਸੈ ਜੀਅ ਨਾਲੇ ॥
ਜਲਿ ਨਹੀ ਡੂਬੈ ਤਸਕਰੁ ਨਹੀ
ਲੇਵੈ ਭਾਹਿ ਨ ਸਾਕੈ ਜਾਲੇ ॥੧॥
ਰਹਾਉ ॥

ਨਿਰਧਨ ਕਉ ਧਨੁ ਅੰਧੁਲੇ ਕਉ
ਟਿਕ ਮਾਤ ਦੂਧੁ ਜੈਸੇ ਬਾਲੇ ॥

ਸਾਗਰ ਮਹਿ ਬੋਹਿਥੁ ਪਾਇਓ
ਹਰਿ ਨਾਨਕ ਕਰੀ ਕ੍ਰਿਪਾ
ਕਿਰਪਾਲੇ ॥੨॥੧॥੩੨॥

ਧਨਾਸਰੀ ਮਹਲਾ ੫ ॥

ਭਏ ਕ੍ਰਿਪਾਲ ਦਇਆਲ ਗੋਬਿੰਦਾ
ਅੰਮ੍ਰਿਤੁ ਰਿਚੈ ਸਿੰਚਾਈ ॥

ਨਵ ਨਿਧਿ ਰਿਧਿ ਸਿਧਿ ਹਰਿ ਲਾਗਿ
ਰਹੀ ਜਨ ਪਾਈ ॥੧॥

ਸੰਤਨ ਕਉ ਅਨਦੁ ਸਗਲ ਹੀ ਜਾਈ ॥
ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ
ਰਵਿ ਰਹਿਆ ਸੁਬ ਠਾਈ ॥੧॥
ਰਹਾਉ ॥

Worship His lotus feet, and contemplate the glorious
virtues of the Lord of the Universe.

O Nanak, the dust of the feet of the Holy shall bless you
with pleasure and peace. ||2||1||31||

Dhanaasaree, Fifth Mahalaa, Eighth House, Du-Padas:

One Universal Creator God.

By The Grace Of The True Guru:

Remembering, remembering, remembering Him in
meditation, I find peace; with each and every breath, I
dwell upon Him.

In this world, and in the world beyond, He is with me, as
my help and support; wherever I go, He protects me. ||1||

The Guru's Word abides with my soul.

It does not sink in water; thieves cannot steal it, and fire
cannot burn it. ||1||Pause||

It is like wealth to the poor, a cane for the blind, and
mother's milk for the infant.

In the ocean of the world, I have found the boat of the
Lord; the Merciful Lord has bestowed His Mercy upon
Nanak. ||2||1||32||

Dhanaasaree, Fifth Mahalaa:

The Lord of the Universe has become kind and merciful;
His Ambrosial Nectar permeates my heart.

The nine treasures, riches and the miraculous spiritual
powers of the Siddhas cling to the feet of the Lord's
humble servant. ||1||

The Saints are in ecstasy everywhere.

Within the home, and outside as well, the Lord and Master
of His devotees is totally pervading and permeating
everywhere. ||1||Pause||

ਤਾ ਕਉ ਕੋਇ ਨ ਪਹੁਚਨਹਾਰਾ ਜਾ
ਕੈ ਅੰਗਿ ਗੁਸਾਈ ॥

No one can equal one who has the Lord of the Universe on his side.

ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ
ਨਾਨਕ ਨਾਮੁ ਧਿਆਈ ॥੨॥੨॥੩੩॥

The fear of the Messenger of Death is eradicated, remembering Him in meditation; Nanak meditates on the Naam, the Name of the Lord. ||2||2||33||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਦਰਬਵੰਤੁ ਦਰਬੁ ਦੇਖਿ ਗਰਬੈ
ਭੂਮਵੰਤੁ ਅਭਿਮਾਨੀ ॥

The rich man gazes upon his riches, and is proud of himself; the landlord takes pride in his lands.

ਰਾਜਾ ਜਾਨੈ ਸਗਲ ਰਾਜੁ ਹਮਰਾ
ਤਿਉ ਹਰਿ ਜਨ ਟੇਕ ਸੁਆਮੀ ॥੧॥

The king believes that the whole kingdom belongs to him; in the same way, the humble servant of the Lord looks upon the support of his Lord and Master. ||1||

ਜੇ ਕੋਊ ਅਪੁਨੀ ਓਟ ਸਮਾਰੈ ॥
ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ
ਬਲੁ ਨਹੀ ਹਾਰੈ ॥੧॥ ਰਹਾਉ ॥

When one considers the Lord to be his only support, then the Lord uses His power to help him; this power cannot be defeated. ||1||Pause||

ਆਨ ਤਿਆਗਿ ਭਏ ਇਕ ਆਸਰ
ਸਰਣਿ ਸਰਣਿ ਕਰਿ ਆਏ ॥

Renouncing all others, I have sought the Support of the One Lord; I have come to Him, pleading, "Save me, save me!"

ਸੰਤ ਅਨੁਗ੍ਰਹ ਭਏ ਮਨ
ਨਿਰਮਲ ਨਾਨਕ ਹਰਿ ਗੁਨ
ਗਾਏ ॥੨॥੩॥੩੪॥

By the kindness and the Grace of the Saints, my mind has been purified; Nanak sings the Glorious Praises of the Lord. ||2||3||34||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ
ਮਹਿ ਸੋ ਕਹੀਅਤ ਹੈ ਸੂਰਾ ॥

He alone is called a warrior, who is attached to the Lord's Love in this age.

ਆਤਮ ਜਿਣੈ ਸਗਲ ਵਸਿ ਤਾ ਕੈ
ਜਾ ਕਾ ਸਤਿਗੁਰੁ ਪੂਰਾ ॥੧॥

Through the Perfect True Guru, he conquers his own soul, and then everything comes under his control. ||1||

੬੮੦

680

ਠਾਕੁਰੁ ਗਾਈਐ ਆਤਮ ਰੰਗਿ ॥

Sing the Praises of the Lord and Master, with the love of your soul.

ਸਰਣੀ ਪਾਵਨ ਨਾਮ ਧਿਆਵਨ
ਸਹਜਿ ਸਮਾਵਨ ਸੰਗਿ ॥੧॥
ਰਹਾਉ ॥

Those who seek His Sanctuary, and meditate on the Naam, the Name of the Lord, are blended with the Lord in celestial peace. ||1||Pause||

ਜਨ ਕੇ ਚਰਨ ਵਸਹਿ ਮੇਰੈ ਹੀਅਰੈ
ਸੰਗਿ ਪੁਨੀਤਾ ਦੇਹੀ ॥

ਜਨ ਕੀ ਧੂਰਿ ਦੇਹੁ ਕਿਰਪਾ
ਨਿਧਿ ਨਾਨਕ ਕੈ ਸੁਖੁ
ਏਹੀ ॥੨॥੪॥੩੫॥

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ
ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ
ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ
ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ
ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ
ਭਗਤੁ ਜਨੁ ਸੇਈ ॥੨॥੫॥੩੬॥

ਧਨਾਸਰੀ ਮਹਲਾ ੫ ॥

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ
ਮਸਤਕਿ ਕਰਮਾ ॥

ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ
ਜੁਗ ਮਹਿ ਧਰਮਾ ॥੧॥

ਜਨ ਕਉ ਨਾਮੁ ਵਡਾਈ ਸੋਭ ॥

ਨਾਮੋ ਗਤਿ ਨਾਮੋ ਪਤਿ ਜਨ
ਕੀ ਮਾਨੈ ਜੋ ਜੋ ਰੋਗ ॥੧॥
ਰਹਾਉ ॥

ਨਾਮ ਧਨੁ ਜਿਸੁ ਜਨ ਕੈ ਪਾਲੈ ਸੇਈ
ਪੂਰਾ ਸਾਹਾ ॥

The feet of the Lord's humble servant abide in my heart;
with them, my body is made pure.

O treasure of mercy, please bless Nanak with the dust
of the feet of Your humble servants; this alone brings
peace. ||2||4||35||

Dhanaasaree, Fifth Mahalaa:

People try to deceive others, but the Inner-knower, the
Searcher of hearts, knows everything.

They commit sins, and then deny them, while they pretend
to be in Nirvaanaa. ||1||

They believe that You are far away, but You, O God, are
near at hand.

Looking around, this way and that, the greedy people
come and go. ||Pause||

As long as the doubts of the mind are not removed,
liberation is not found.

Says Nanak, he alone is a Saint, a devotee, and a humble
servant of the Lord, to whom the Lord and Master is
merciful. ||2||5||36||

Dhanaasaree, Fifth Mahalaa:

My Guru gives the Naam, the Name of the Lord, to those
who have such karma written on their foreheads.

He implants the Naam, and inspires us to chant the Naam;
this is Dharma, true religion, in this world. ||1||

The Naam is the glory and greatness of the Lord's
humble servant.

The Naam is his salvation, and the Naam is his honor; he
accepts whatever comes to pass. ||1||Pause||

That humble servant, who has the Naam as his wealth, is
the perfect banker.

ਨਾਮੁ ਬਿਉਹਾਰਾ ਨਾਨਕ ਆਧਾਰਾ
ਨਾਮੁ ਪਰਾਪਤਿ ਲਾਹਾ ॥੨॥੬॥੩੭॥

The Naam is his occupation, O Nanak, and his only support; the Naam is the profit he earns. ||2||6||37||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਨੇਤ੍ਰੁ ਪੁਨੀਤ ਭਏ ਦਰਸ ਪੇਖੇ ਮਾਥੈ
ਪਰਉ ਰਵਾਲ ॥

My eyes have been purified, gazing upon the Blessed Vision of the Lord's Darshan, and touching my forehead to the dust of His feet.

ਰਸਿ ਰਸਿ ਗੁਣ ਗਾਵਉ ਠਾਕੁਰ ਕੇ
ਮੋਰੈ ਹਿਰਦੈ ਬਸਹੁ ਗੋਪਾਲ ॥੧॥

With joy and happiness, I sing the Glorious Praises of my Lord and Master; the Lord of the World abides within my heart. ||1||

ਤੁਮ ਤਉ ਰਾਖਨਹਾਰ ਦਇਆਲ ॥
ਸੁੰਦਰ ਸੁਖਰ ਬੇਅੰਤ ਪਿਤਾ ਪ੍ਰਭ
ਹੋਹੁ ਪ੍ਰਭੂ ਕਿਰਪਾਲ ॥੧॥
ਰਹਾਉ ॥

You are my Merciful Protector, Lord.

O beautiful, wise, infinite Father God, be Merciful to me, God. ||1||Pause||

ਮਹਾ ਅਨੰਦ ਮੰਗਲ ਰੂਪ ਤੁਮਰੇ
ਬਚਨ ਅਨੂਪ ਰਸਾਲ ॥

O Lord of supreme ecstasy and blissful form, Your Word is so beautiful, so drenched with Nectar.

ਹਿਰਦੈ ਚਰਣ ਸਬਦੁ ਸਤਿਗੁਰ ਕੇ
ਨਾਨਕ ਬਾਂਧਿਓ ਪਾਲ ॥੨॥੭॥੩੮॥

With the Lord's lotus feet enshrined in his heart, Nanak has tied the Shabad, the Word of the True Guru, to the hem of his robe. ||2||7||38||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਅਪਨੀ ਉਕਤਿ ਖਲਾਵੈ ਭੋਜਨ
ਅਪਨੀ ਉਕਤਿ ਖੇਲਾਵੈ ॥

In His own way, He provides us with our food; in His own way, He plays with us.

ਸਰਬ ਸੂਖ ਭੋਗ ਰਸ ਦੇਵੈ ਮਨ ਹੀ
ਨਾਲਿ ਸਮਾਵੈ ॥੧॥

He blesses us with all comforts, enjoyments and delicacies, and he permeates our minds. ||1||

ਹਮਰੇ ਪਿਤਾ ਗੋਪਾਲ ਦਇਆਲ ॥

Our Father is the Lord of the World, the Merciful Lord.

ਜਿਉ ਰਾਖੈ ਮਹਤਾਰੀ ਬਾਰਿਕ ਕਉ
ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥

Just as the mother protects her children, God nurtures and cares for us. ||1||Pause||

ਮੀਤ ਸਾਜਨ ਸਰਬ ਗੁਣ ਨਾਇਕ
ਸਦਾ ਸਲਾਮਤਿ ਦੇਵਾ ॥

You are my friend and companion, the Master of all excellences, O eternal and permanent Divine Lord.

ਈਤ ਉਤ ਜਤ ਕਤ ਤਤ
ਤੁਮ ਹੀ ਮਿਲੈ ਨਾਨਕ ਸੰਤ
ਸੇਵਾ ॥੨॥੮॥੩੯॥

Here, there and everywhere, You are pervading; please, bless Nanak to serve the Saints. ||2||8||39||

ਧਨਾਸਰੀ ਮਹਲਾ ੫ ॥

ਸੰਤ ਕ੍ਰਿਪਾਲ ਦਇਆਲ ਦਮੋਦਰ
ਕਾਮ ਕ੍ਰੋਧ ਬਿਖੁ ਜਾਰੇ ॥

ਰਾਜੁ ਮਾਲੁ ਜੋਬਨੁ ਤਨੁ ਜੀਅਰਾ
ਇਨ ਉਪਰਿ ਲੈ ਬਾਰੇ ॥੧॥

ਮਨਿ ਤਨਿ ਰਾਮ ਨਾਮ ਹਿਤਕਾਰੇ ॥

ਸੂਖ ਸਹਜ ਆਨੰਦ ਮੰਗਲ ਸਹਿਤ
ਭਵ ਨਿਧਿ ਪਾਰਿ ਉਤਾਰੇ ॥
ਰਹਾਉ ॥

੬੮੧

ਧੰਨਿ ਸੁ ਥਾਨੁ ਧੰਨਿ ਓਇ ਭਵਨਾ
ਜਾ ਮਹਿ ਸੰਤ ਬਸਾਰੇ ॥

ਜਨ ਨਾਨਕ ਕੀ ਸਰਧਾ
ਪੂਰਹੁ ਠਾਕੁਰ ਭਗਤ ਤੇਰੇ
ਨਮਸਕਾਰੇ ॥੨॥੯॥੪੦॥

ਧਨਾਸਰੀ ਮਹਲਾ ੫ ॥

ਛਡਾਇ ਲੀਓ ਮਹਾ ਬਲੀ ਤੇ ਅਪਨੇ
ਚਰਨ ਪਰਾਤਿ ॥

ਏਕੁ ਨਾਮੁ ਦੀਓ ਮਨ ਮੰਤਾ ਬਿਨਸਿ
ਨ ਕਤਹੂ ਜਾਤਿ ॥੧॥

ਸਤਿਗੁਰਿ ਪੂਰੈ ਕੀਨੀ ਦਾਤਿ ॥

ਹਰਿ ਹਰਿ ਨਾਮੁ ਦੀਓ ਕੀਰਤਨ
ਕਉ ਭਈ ਹਮਾਰੀ ਗਾਤਿ ॥
ਰਹਾਉ ॥

ਅੰਗੀਕਾਰੁ ਕੀਓ ਪ੍ਰਭਿ ਅਪੁਨੈ
ਭਗਤਨ ਕੀ ਰਾਖੀ ਪਾਤਿ ॥

ਨਾਨਕ ਚਰਨ ਗਹੇ ਪ੍ਰਭ ਅਪਨੇ
ਸੁਖੁ ਪਾਇਓ ਦਿਨ ਰਾਤਿ
॥੨॥੧੦॥੪੧॥

Dhanaasaree, Fifth Mahalaa:

The Saints are kind and compassionate; they burn away
their sexual desire, anger and corruption.

My power, wealth, youth, body and soul are a sacrifice to
them. ||1||

With my mind and body, I love the Lord's Name.

With peace, poise, pleasure and joy, He has carried me
across the terrifying world-ocean. ||Pause||

681

Blessed is that place, and blessed is that house, in which
the Saints dwell.

Fulfill this desire of servant Nanak, O Lord Master, that he
may bow in reverence to Your devotees. ||2||9||40||

Dhanaasaree, Fifth Mahalaa:

He has saved me from the awful power of Maya, by
attaching me to His feet.

He gave my mind the Mantra of the Naam, the Name
of the One Lord, which shall never perish or leave
me. ||1||

The Perfect True Guru has given this gift.

He has blessed me with the Kirtan of the Praises of the
Name of the Lord, Har, Har, and I am emancipated.
||Pause||

My God has made me His own, and saved the honor of His
devotee.

Nanak has grasped the feet of his God, and has found
peace, day and night. ||2||10||41||

ਧਨਾਸਰੀ ਮਹਲਾ ੫ ॥

ਪਰ ਹਰਨਾ ਲੋਭੁ ਝੂਠ ਨਿੰਦ ਇਵ
ਹੀ ਕਰਤ ਗੁਦਾਰੀ ॥

ਮ੍ਰਿਗ ਤ੍ਰਿਸਨਾ ਆਸ ਮਿਥਿਆ
ਮੀਠੀ ਇਹ ਟੇਕ ਮਨਹਿ
ਸਾਧਾਰੀ ॥੧॥

ਸਾਕਤ ਕੀ ਆਵਰਦਾ ਜਾਇ
ਬ੍ਰਿਥਾਰੀ ॥

ਜੈਸੇ ਕਾਗਦ ਕੇ ਭਾਰ ਮੂਸਾ ਟੂਕਿ
ਗਵਾਵਤ ਕਾਮਿ ਨਹੀ ਗਾਵਾਰੀ ॥
ਰਹਾਉ ॥

ਕਰਿ ਕਿਰਪਾ ਪਾਰਬ੍ਰਹਮ ਸੁਆਮੀ
ਇਹ ਬੰਧਨ ਛੁਟਕਾਰੀ ॥

ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ
ਜਨਾ ਸੰਗਾਰੀ ॥੨॥੧੧॥੪੨॥

ਧਨਾਸਰੀ ਮਹਲਾ ੫ ॥

ਸਿਮਰਿ ਸਿਮਰਿ ਸੁਆਮੀ ਪ੍ਰਭੁ
ਅਪਨਾ ਸੀਤਲ ਤਨੁ ਮਨੁ ਛਾਤੀ ॥

ਰੂਪ ਰੰਗ ਸੂਖ ਧਨੁ ਜੀਅ ਕਾ
ਪਾਰਬ੍ਰਹਮ ਮੋਰੈ ਜਾਤੀ ॥੧॥

ਰਸਨਾ ਰਾਮ ਰਸਾਇਨਿ ਮਾਤੀ ॥

ਰੰਗ ਰੰਗੀ ਰਾਮ ਅਪਨੇ ਕੈ
ਚਰਨ ਕਮਲ ਨਿਧਿ ਥਾਤੀ ॥
ਰਹਾਉ ॥

ਜਿਸ ਕਾ ਸਾ ਤਿਨ ਹੀ ਰਖਿ
ਲੀਆ ਪੂਰਨ ਪ੍ਰਭ ਕੀ
ਭਾਤੀ ॥

ਮੇਲਿ ਲੀਓ ਆਪੇ ਸੁਖਦਾਤੈ ਨਾਨਕ
ਹਰਿ ਰਾਖੀ ਪਾਤੀ ॥੨॥੧੨॥੪੩॥

Dhanaasaree, Fifth Mahalaa:

Stealing the property of others, acting in greed, lying and slandering - in these ways, he passes his life.

He places his hopes in false mirages, believing them to be sweet; this is the support he installs in his mind. ||1||

The faithless cynic passes his life uselessly.

He is like the mouse, gnawing away at the pile of paper, making it useless to the poor wretch. ||Pause||

Have mercy on me, O Supreme Lord God, and release me from these bonds.

The blind are sinking, O Nanak; God saves them, uniting them with the Saadh Sangat, the Company of the Holy. ||2||11||42||

Dhanaasaree, Fifth Mahalaa:

Remembering, remembering God, the Lord Master in meditation, my body, mind and heart are cooled and soothed.

The Supreme Lord God is my beauty, pleasure, peace, wealth, soul and social status. ||1||

My tongue is intoxicated with the Lord, the source of nectar.

I am in love, in love with the Lord's lotus feet, the treasure of riches. ||Pause||

I am His - He has saved me; this is God's perfect way.

The Giver of peace has blended Nanak with Himself; the Lord has preserved his honor. ||2||12||43||

ਧਨਾਸਰੀ ਮਹਲਾ ੫ ॥

ਦੁਤ ਦੁਸਮਨ ਸਭਿ ਤੁਝ ਤੇ
ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
ਜੋ ਜੋ ਤੇਰੇ ਭਗਤ ਦੁਖਾਏ ਓਹੁ
ਤਤਕਾਲ ਤੁਮ ਮਾਰਾ ॥੧॥

ਨਿਰਖਉ ਤੁਮਰੀ ਓਰਿ ਹਰਿ ਨੀਤ ॥
ਮੁਰਾਰਿ ਸਹਾਇ ਹੋਹੁ ਦਾਸ ਕਉ
ਕਰੁ ਗਹਿ ਉਧਰਹੁ ਮੀਤ ॥
ਰਹਾਉ ॥

ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ
ਕਰਿ ਆਪਿ ॥

ਨਾਨਕ ਅਨਦ ਭਏ ਦੁਖ ਭਾਗੇ ਸਦਾ
ਸਦਾ ਹਰਿ ਜਾਪਿ ॥੨॥੧੩॥੪੪॥

ਧਨਾਸਰੀ ਮਹਲਾ ੫ ॥

ਚਤੁਰ ਦਿਸਾ ਕੀਨੋ ਬਲੁ ਅਪਨਾ
ਸਿਰ ਉਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖੁ ਅਵਲੋਕਨੁ ਕੀਨੋ
ਦਾਸ ਕਾ ਦੁਖੁ ਬਿਦਾਰਿਓ ॥੧॥

ਹਰਿ ਜਨ ਰਾਖੇ ਗੁਰ ਗੋਵਿੰਦ ॥

ਕੰਠਿ ਲਾਇ ਅਵਗੁਣ ਸਭਿ ਮੇਟੇ
ਦਇਆਲੁ ਪੁਰਖ ਬਖਸੰਦ ॥ ਰਹਾਉ ॥

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ
ਸੋਈ ਦੇਵੈ ॥

ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ
ਉਹਾ ਸਚੁ ਹੋਵੈ ॥੨॥੧੪॥੪੫॥

੬੮੨

ਧਨਾਸਰੀ ਮਹਲਾ ੫ ॥

ਅਉਖੀ ਘੜੀ ਨ ਦੇਖਣ ਦੇਈ
ਅਪਨਾ ਬਿਰਦੁ ਸਮਾਲੇ ॥

Dhanaasaree, Fifth Mahalaa:

All demons and enemies are eradicated by You, Lord; Your
glory is manifest and radiant.

Whoever harms Your devotees, You destroy in an instant. ||1||

I look to You continually, Lord.

O Lord, Destroyer of ego, please, be the helper and
companion of Your slaves; take my hand, and save me,
O my Friend! ||Pause||

My Lord and Master has heard my prayer, and given me
His protection.

Nanak is in ecstasy, and his pains are gone; he meditates
on the Lord, forever and ever. ||2||13||44||

Dhanaasaree, Fifth Mahalaa:

He has extended His power in all four directions, and
placed His hand upon my head.

Gazing upon me with his Eye of Mercy, He has dispelled
the pains of His slave. ||1||

The Guru, the Lord of the Universe, has saved the Lord's
humble servant.

Hugging me close in His embrace, the merciful, forgiving
Lord has erased all my sins. ||Pause||

Whatever I ask for from my Lord and Master, he gives that
to me.

Whatever the Lord's slave Nanak utters with his mouth,
proves to be true, here and hereafter. ||2||14||45||

682

Dhanaasaree, Fifth Mahalaa:

He does not let His devotees see the difficult times; this is
His innate nature.

ਹਾਥ ਦੇਇ ਰਾਖੈ ਅਪਨੇ ਕਉ ਸਾਸਿ
ਸਾਸਿ ਪ੍ਰਤਿਪਾਲੇ ॥੧॥

Giving His hand, He protects His devotee; with each and every breath, He cherishes him. ||1||

ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥
ਆਦਿ ਅੰਤਿ ਪ੍ਰਭੁ ਸਦਾ ਸਹਾਈ
ਧੰਨੁ ਹਮਾਰਾ ਮੀਤੁ ॥ ਰਹਾਉ ॥

My consciousness remains attached to God.

In the beginning, and in the end, God is always my helper and companion; blessed is my friend. ||Pause||

ਮਨਿ ਬਿਲਾਸ ਭਏ ਸਾਹਿਬ ਕੇ
ਅਚਰਜ ਦੇਖਿ ਬਡਾਈ ॥

My mind is delighted, gazing upon the marvellous, glorious greatness of the Lord and Master.

ਹਰਿ ਸਿਮਰਿ ਸਿਮਰਿ ਆਨਦ ਕਰਿ
ਨਾਨਕ ਪ੍ਰਭਿ ਪੂਰਨ ਪੈਜ ਰਖਾਈ
॥੨॥੧੫॥੪੬॥

Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ
ਸੋਈ ਗਨਹੁ ਅਭਾਗਾ ॥

One who forgets the Lord of life, the Great Giver - know that he is most unfortunate.

ਚਰਨ ਕਮਲ ਜਾ ਕਾ ਮਨੁ ਰਾਗਿਓ
ਅਮਿਅ ਸਰੋਵਰ ਪਾਗਾ ॥੧॥

One whose mind is in love with the Lord's lotus feet, obtains the pool of ambrosial nectar. ||1||

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

Your humble servant awakes in the Love of the Lord's Name.

ਆਲਸੁ ਛੀਜਿ ਗਇਆ ਸਭੁ ਤਨ ਤੇ
ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

All laziness has departed from his body, and his mind is attached to the Beloved Lord. ||Pause||

ਜਹ ਜਹ ਪੇਖਉ ਤਹ ਨਾਰਾਇਣ
ਸਗਲ ਘਟਾ ਮਹਿ ਤਾਗਾ ॥

Wherever I look, the Lord is there; He is the string, upon which all hearts are strung.

ਨਾਮ ਉਦਕੁ ਪੀਵਤ ਜਨ
ਨਾਨਕ ਤਿਆਗੇ ਸਭਿ
ਅਨੁਰਾਗਾ ॥੨॥੧੬॥੪੭॥

Drinking in the water of the Naam, servant Nanak has renounced all other loves. ||2||16||47||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਜਨ ਕੇ ਪੂਰਨ ਹੋਏ ਕਾਮ ॥

All the affairs of the Lord's humble servant are perfectly resolved.

ਕਲੀ ਕਾਲ ਮਹਾ ਬਿਖਿਆ ਮਹਿ
ਲਜਾ ਰਾਖੀ ਰਾਮ ॥੧॥ ਰਹਾਉ ॥

In the utterly poisonous Dark Age of Kali Yuga, the Lord preserves and protects his honor. ||1||Pause||

ਸਿਮਰਿ ਸਿਮਰਿ ਸੁਆਮੀ ਪ੍ਰਭੁ
ਅਪੁਨਾ ਨਿਕਟਿ ਨ ਆਵੈ ਜਾਮ ॥

Remembering, remembering God, his Lord and Master in meditation, the Messenger of Death does not approach him.

ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ
ਪਾਇਓ ਹਰਿ ਕਾ ਧਾਮ ॥੧॥

Liberation and heaven are found in the Saadh Sangat, the
Company of the Holy; his humble servant finds the home
of the Lord. ||1||

ਚਰਨ ਕਮਲ ਹਰਿ ਜਨ ਕੀ ਥਾਤੀ
ਕੋਟਿ ਸੂਖ ਬਿਸਮ ॥

The Lord's lotus feet are the treasure of His humble servant;
in them, he finds millions of pleasures and comforts.

ਗੋਬਿੰਦੁ ਦਮੋਦਰ ਸਿਮਰਉ
ਦਿਨ ਰੈਨਿ ਨਾਨਕ ਸਦ
ਕੁਰਬਾਨ ॥੨॥੧੭॥੪੮॥

He remembers the Lord God in meditation, day and night;
Nanak is forever a sacrifice to him. ||2||17||48||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਮਾਂਗਉ ਰਾਮ ਤੇ ਇਕੁ ਦਾਨੁ ॥
ਸਗਲ ਮਨੋਰਥ ਪੂਰਨ ਹੋਵਹਿ
ਸਿਮਰਉ ਤੁਮਰਾ ਨਾਮੁ ॥੧॥
ਰਹਾਉ ॥

I beg for one gift only from the Lord.

May all my desires be fulfilled, meditating on, and
remembering Your Name, O Lord. ||1||Pause||

ਚਰਨ ਤੁਮਾਰੇ ਹਿਰਦੈ ਵਾਸਹਿ ਸੰਤਨ
ਕਾ ਸੰਗੁ ਪਾਵਉ ॥

May Your feet abide within my heart, and may I find the
Society of the Saints.

ਸੋਗ ਅਗਨਿ ਮਹਿ ਮਨੁ ਨ ਵਿਆਪੈ
ਆਠ ਪਹਰ ਗੁਣ ਗਾਵਉ ॥੧॥

May my mind not be afflicted by the fire of sorrow; may I
sing Your Glorious Praises, twenty-four hours a day. ||1||

ਸੂਸਤਿ ਬਿਵਸਥਾ ਹਰਿ ਕੀ ਸੇਵਾ
ਮਧੁੰਤ ਪ੍ਰਭ ਜਾਪਣ ॥

May I serve the Lord in my childhood and youth, and
meditate on God in my middle and old age.

ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ
ਜਨਮ ਨ ਛਾਪਣ ॥੨॥੧੮॥੪੯॥

O Nanak, one who is imbued with the Love of the
Transcendent Lord, is not reincarnated again to
die. ||2||18||49||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਮਾਂਗਉ ਰਾਮ ਤੇ ਸਭਿ ਥੋਕ ॥
ਮਾਨੁਖ ਕਉ ਜਾਚਤ ਸੁਮੁ ਪਾਈਐ
ਪ੍ਰਭ ਕੈ ਸਿਮਰਨਿ ਮੋਖ ॥੧॥
ਰਹਾਉ ॥

I beg only from the Lord for all things.

I would hesitate to beg from other people. Remembering
God in meditation, liberation is obtained. ||1||Pause||

ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ
ਬੇਦ ਪੁਕਾਰਹਿ ਘੋਖ ॥

I have studied with the silent sages, and carefully read the
Simritees, the Puraanas and the Vedas; they all proclaim that,

ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ
ਦੋਵੈ ਸੁਹੇਲੇ ਲੋਕ ॥੧॥

by serving the Lord, the ocean of mercy, Truth is obtained,
and both this world and the next are embellished. ||1||

ਆਨ ਅਚਾਰ ਬਿਉਹਾਰ ਹੈ ਜੇਤੇ
ਬਿਨੁ ਹਰਿ ਸਿਮਰਨ ਫੋਕ ॥

ਨਾਨਕ ਜਨਮ ਮਰਣ ਭੈ ਕਾਟੇ ਮਿਲਿ
ਸਾਧੂ ਬਿਨਸੇ ਸੋਕ ॥੨॥੧੯॥੫੦॥

ਧਨਾਸਰੀ ਮਹਲਾ ੫ ॥

ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥

ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ
ਸਿਉ ਲਾਗੈ ਪੂਰਨ ਧਿਆਨੁ ॥੧॥
ਰਹਾਉ ॥

੬੮੩

ਮਹਾ ਕਲੋਲ ਬੁਝਹਿ ਮਾਇਆ ਕੇ ਕਰਿ
ਕਿਰਪਾ ਮੇਰੇ ਦੀਨ ਦਇਆਲ ॥

ਅਪਣਾ ਨਾਮੁ ਦੇਹਿ ਜਪਿ ਜੀਵਾ
ਪੂਰਨ ਹੋਇ ਦਾਸ ਕੀ ਘਾਲ ॥੧॥

ਸਰਬ ਮਨੋਰਥ ਰਾਜ ਸੂਖ ਰਸ ਸਦ
ਖੁਸੀਆ ਕੀਰਤਨੁ ਜਪਿ ਨਾਮ ॥

ਜਿਸ ਕੈ ਕਰਮਿ ਲਿਖਿਆ ਧੁਰਿ
ਕਰਤੈ ਨਾਨਕ ਜਨ ਕੇ ਪੂਰਨ
ਕਾਮ ॥੨॥੨੦॥੫੧॥

ਧਨਾਸਰੀ ਮਃ ੫ ॥

ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥

ਨਿੰਦਕ ਟਿਕਨੁ ਨ ਪਾਵਨਿ ਮੂਲੇ
ਊਡਿ ਗਏ ਬੇਕਾਰ ॥੧॥ ਰਹਾਉ ॥

ਜਹ ਜਹ ਦੇਖਉ ਤਹ ਤਹ ਸੁਆਮੀ
ਕੋਇ ਨ ਪਹੁਚਨਹਾਰ ॥

ਜੇ ਜੇ ਕਰੈ ਅਵਗਿਆ ਜਨ ਕੀ ਹੋਇ
ਗਇਆ ਤਤ ਛਾਰ ॥੧॥

All other rituals and customs are useless, without remembering the Lord in meditation.

O Nanak, the fear of birth and death has been removed; meeting the Holy Saint, sorrow is dispelled. ||2||19||50||

Dhanaasaree, Fifth Mahalaa:

Desire is quenched, through the Lord's Name.

Great peace and contentment come through the Guru's Word, and one's meditation is perfectly focused upon God. ||1||Pause||

683

Please shower Your Mercy upon me, and permit me to ignore the great enticements of Maya, O Lord, Merciful to the meek.

Give me Your Name - chanting it, I live; please bring the efforts of Your slave to fruition. ||1||

All desires, power, pleasure, joy and lasting bliss, are found by chanting the Naam, the Name of the Lord, and singing the Kirtan of His Praises.

That humble servant of the Lord, who has such karma pre-ordained by the Creator Lord, O Nanak - his efforts are brought to perfect fruition. ||2||20||51||

Dhanaasaree, Fifth Mahalaa:

The Supreme Lord God takes care of His humble servant.

The slanderers are not allowed to stay; they are pulled out by their roots, like useless weeds. ||1||Pause||

Wherever I look, there I see my Lord and Master; no one can harm me.

Whoever shows disrespect to the Lord's humble servant, is instantly reduced to ashes. ||1||

ਕਰਨਹਾਰੁ ਰਖਵਾਲਾ ਹੋਆ ਜਾ ਕਾ
ਅੰਤੁ ਨ ਪਾਰਾਵਾਰ ॥

ਨਾਨਕ ਦਾਸ ਰਖੇ ਪ੍ਰਭਿ ਅਪੁਨੈ
ਨਿੰਦਕ ਕਾਢੇ ਮਾਰਿ ॥੨॥੨੧॥੫੨॥

ਧਨਾਸਰੀ ਮਹਲਾ ੫ ਘਰੁ ੯
ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਹਰਿ ਚਰਨ ਸਰਨ ਗੋਬਿੰਦ ਦੁਖ
ਭੰਜਨਾ ਦਾਸ ਅਪੁਨੇ ਕਉ ਨਾਮੁ
ਦੇਵਹੁ ॥

ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ
ਤਾਰਹੁ ਭੁਜਾ ਗਹਿ ਕੂਪ ਤੇ ਕਾਢਿ
ਲੇਵਹੁ ॥ ਰਹਾਉ ॥

ਕਾਮ ਕ੍ਰੋਧ ਕਰਿ ਅੰਧ ਮਾਇਆ
ਕੇ ਬੰਧ ਅਨਿਕ ਦੋਖਾ ਤਨਿ ਛਾਦਿ
ਪੂਰੇ ॥

ਪ੍ਰਭ ਬਿਨਾ ਆਨ ਨ ਰਾਖਨਹਾਰਾ
ਨਾਮੁ ਸਿਮਰਾਵਹੁ ਸਰਨਿ ਸੂਰੇ ॥੧॥

ਪਤਿਤ ਉਧਾਰਣਾ ਜੀਅ ਜੰਤ
ਤਾਰਣਾ ਬੇਦ ਉਚਾਰ ਨਹੀ ਅੰਤੁ
ਪਾਇਓ ॥

ਗੁਣਹ ਸੁਖ ਸਾਗਰਾ ਬ੍ਰਹਮ
ਰਤਨਾਗਰਾ ਭਗਤਿ ਵਛਲੁ ਨਾਨਕ
ਗਾਇਓ ॥੨॥੧॥੫੩॥

ਧਨਾਸਰੀ ਮਹਲਾ ੫ ॥

ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ
ਸਿਮਰਨੋ ਨਾਮੁ ਗੋਬਿੰਦ ਕਾ ਸਦਾ
ਲੀਜੈ ॥

ਮਿਟਹਿ ਕਮਾਣੇ ਪਾਪ ਚਿਰਾਣੇ
ਸਾਧਸੰਗਤਿ ਮਿਲਿ ਮੁਆ ਜੀਜੈ
॥੧॥ ਰਹਾਉ ॥

The Creator Lord has become my protector; He has no end
or limitation.

O Nanak, God has protected and saved His slaves; He has
driven out and destroyed the slanderers. ||2||21||52||

Dhanaasaree, Fifth Mahalaa, Ninth House,
Partaal:

One Universal Creator God.

By The Grace Of The True Guru:

O Lord, I seek the Sanctuary of Your feet; Lord of the
Universe, Destroyer of pain, please bless Your slave with
Your Name.

Be Merciful, God, and bless me with Your Glance of
Grace; take my arm and save me - pull me up out of this
pit! ||Pause||

He is blinded by sexual desire and anger, bound by Maya;
his body and clothes are filled with countless sins.

Without God, there is no other protector; help me to chant
Your Name, Almighty Warrior, Sheltering Lord. ||1||

Redeemer of sinners, Saving Grace of all beings and
creatures, even those who recite the Vedas have not found
Your limit.

God is the ocean of virtue and peace, the source of jewels;
Nanak sings the Praises of the Lover of His devotees.
||2||1||53||

Dhanaasaree, Fifth Mahalaa:

Peace in this world, peace in the next world and peace
forever, remembering Him in meditation. Chant forever
the Name of the Lord of the Universe.

The sins of past lives are erased, by joining the Saadh
Sangat, the Company of the Holy; new life is infused into
the dead. ||1||Pause||

ਰਾਜ ਜੋਬਨ ਬਿਸਰੰਤ ਹਰਿ ਮਾਇਆ
ਮਹਾ ਦੁਖੁ ਏਹੁ ਮਹਾਂਤ ਕਹੈ ॥

In power, youth and Maya, the Lord is forgotten; this is the
greatest tragedy - so say the spiritual sages.

ਆਸ ਪਿਆਸ ਰਮਣ ਹਰਿ ਕੀਰਤਨ
ਏਹੁ ਪਦਾਰਥੁ ਭਾਗਵੰਤੁ ਲਹੈ ॥੧॥

Hope and desire to sing the Kirtan of the Lord's Praises -
this is the treasure of the most fortunate devotees. ||1||

ਸਰਣਿ ਸਮਰਥ ਅਕਥ ਅਗੋਚਰਾ
ਪਤਿਤ ਉਧਾਰਣ ਨਾਮੁ ਤੇਰਾ ॥

O Lord of Sanctuary, all-powerful, imperceptible and
unfathomable - Your Name is the Purifier of sinners.

ਅੰਤਰਜਾਮੀ ਨਾਨਕ ਕੇ
ਸੁਆਮੀ ਸਰਬਤ ਪੂਰਨ ਠਾਕੁਰੁ
ਮੇਰਾ ॥੨॥੨॥੫੪॥

The Inner-knower, the Lord and Master of Nanak is totally
pervading and permeating everywhere; He is my Lord and
Master. ||2||2||54||

ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥

Dhanaasaree, Fifth Mahalaa, Twelfth House:

One Universal Creator God.

By The Grace Of The True Guru:

ਬੰਦਨਾ ਹਰਿ ਬੰਦਨਾ ਗੁਣ ਗਾਵਹੁ
ਗੋਪਾਲ ਰਾਇ ॥ ਰਹਾਉ ॥

I bow in reverence to the Lord, I bow in reverence. I sing
the Glorious Praises of the Lord, my King. ||Pause||

ਵਡੈ ਭਾਗਿ ਭੇਟੇ ਗੁਰਦੇਵਾ ॥

By great good fortune, one meets the Divine Guru.

ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

Millions of sins are erased by serving the Lord. ||1||

੬੮੪

684

ਚਰਨ ਕਮਲ ਜਾ ਕਾ ਮਨੁ ਰਾਪੈ ॥
ਸੋਗ ਅਗਨਿ ਤਿਸੁ ਜਨ ਨ
ਬਿਆਪੈ ॥੨॥

One whose mind is imbued with the Lord's lotus feet
is not afflicted by the fire of sorrow. ||2||

ਸਾਗਰੁ ਤਰਿਆ ਸਾਧੂ ਸੰਗੇ ॥

He crosses over the world-ocean in the Saadh Sangat, the
Company of the Holy.

ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

He chants the Name of the Fearless Lord, and is imbued
with the Lord's Love. ||3||

ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥

One who does not steal the wealth of others, who does not
commit evil deeds or sinful acts

ਜਮ ਜੰਦਾਰੁ ਨ ਆਵੈ ਨੇੜੇ ॥੪॥

- the Messenger of Death does not even approach him. ||4||

ਤ੍ਰਿਸਨਾ ਅਗਨਿ ਪ੍ਰਭਿ ਆਪਿ
ਬੁਝਾਈ ॥

God Himself quenches the fires of desire.

ਨਾਨਕ ਉਧਰੇ ਪ੍ਰਭ ਸਰਣਾਈ
॥੫॥੧॥੫੫॥

O Nanak, in God's Sanctuary, one is saved. ||5||1||55||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ
ਧਿਆਇਆ ॥੧॥

I am satisfied and satiated, eating the food of Truth.
With my mind, body and tongue, I meditate on the Naam,
the Name of the Lord. ||1||

ਜੀਵਨਾ ਹਰਿ ਜੀਵਨਾ ॥
ਜੀਵਨੁ ਹਰਿ ਜਪਿ ਸਾਧਸੰਗਿ ॥੧॥
ਰਹਾਉ ॥

Life, spiritual life, is in the Lord.
Spiritual life consists of chanting the Lord's Name in the
Saadh Sangat, the Company of the Holy. ||1||Pause||

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥
ਅਨਦਿਨੁ ਕੀਰਤਨੁ ਹਰਿ ਗੁਨ
ਗਾਏ ॥੨॥

He is dressed in robes of all sorts,
if he sings the Kirtan of the Lord's Glorious Praises, day
and night. ||2||

ਹਸਤੀ ਰਥ ਅਸੁ ਅਸਵਾਰੀ ॥
ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

He rides upon elephants, chariots and horses,
if he sees the Lord's Path within his own heart. ||3||

ਮਨ ਤਨ ਅੰਤਰਿ ਚਰਨ
ਧਿਆਇਆ ॥
ਹਰਿ ਸੁਖ ਨਿਧਾਨ ਨਾਨਕ ਦਾਸਿ
ਪਾਇਆ ॥੪॥੨॥੫੬॥

Meditating on the Lord's Feet, deep within his mind
and body,
slave Nanak has found the Lord, the treasure of
peace. ||4||2||56||

ਧਨਾਸਰੀ ਮਹਲਾ ੫ ॥

Dhanaasaree, Fifth Mahalaa:

ਗੁਰ ਕੇ ਚਰਨ ਜੀਅ ਕਾ
ਨਿਸਤਾਰਾ ॥
ਸਮੁੰਦੁ ਸਾਗਰੁ ਜਿਨਿ ਖਿਨ ਮਹਿ
ਤਾਰਾ ॥੧॥ ਰਹਾਉ ॥
ਕੋਈ ਹੋਆ ਕ੍ਰਮ ਰਤੁ ਕੋਈ ਤੀਰਥ
ਨਾਇਆ ॥
ਦਾਸੀ ਹਰਿ ਕਾ ਨਾਮੁ
ਧਿਆਇਆ ॥੧॥

The Guru's feet emancipate the soul.
They carry it across the world-ocean in an instant.
||1||Pause||
Some love rituals, and some bathe at sacred shrines of
pilgrimage.
The Lord's slaves meditate on His Name. ||1||

ਬੰਧਨ ਕਾਟਨਹਾਰੁ ਸੁਆਮੀ ॥

The Lord Master is the Breaker of bonds.

ਜਨ ਨਾਨਕੁ ਸਿਮਰੈ
ਅੰਤਰਜਾਮੀ ॥੨॥੩॥੫੭॥

Servant Nanak meditates in remembrance on the Lord, the Inner-knower, the Searcher of hearts. ||2||3||57||

ਧਨਾਸਰੀ ਮਹਲਾ ੫ ॥
ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥
ਦਾਸ ਤੇਰੇ ਕੀ ਨਿਰਮਲ
ਰੀਤਿ ॥੧॥ ਰਹਾਉ ॥
ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥
ਹਉਮੈ ਬੰਧੁ ਹਰਿ ਦੇਵਣਹਾਰਾ ॥੧॥
ਚਰਨ ਕਮਲ ਸਿਉ ਲਾਗਉ ਨੇਹੁ ॥
ਨਾਨਕ ਕੀ ਬੇਨੰਤੀ ਏਹ ॥੨॥੪॥੫੮॥

Dhanaasaree, Fifth Mahalaa:
The lifestyle of Your slave is so pure, that nothing can break his love for You. ||1||Pause||
He is more dear to me than my soul, my breath of life, my mind and my wealth.
The Lord is the Giver, the Restrainer of the ego. ||1||
I am in love with the Lord's lotus feet.
This alone is Nanak's prayer. ||2||4||58||

ੴ ਸਤਿਗੁਰ ਪ੍ਰਸਾਦਿ ॥

One Universal Creator God.
By The Grace Of The True Guru:

ਧਨਾਸਰੀ ਮਹਲਾ ੯ ॥
ਕਾਹੇ ਰੇ ਬਨ ਖੋਜਨ ਜਾਈ ॥
ਸਰਬ ਨਿਵਾਸੀ ਸਦਾ ਅਲੇਪਾ
ਤੋਹੀ ਸੰਗਿ ਸਮਾਈ ॥੧॥
ਰਹਾਉ ॥
ਪੁਹਪ ਮਧਿ ਜਿਉ ਬਾਸੁ ਬਸਤੁ ਹੈ
ਮੁਕਰ ਮਾਹਿ ਜੈਸੇ ਛਾਈ ॥
ਤੈਸੇ ਹੀ ਹਰਿ ਬਸੇ ਨਿਰੰਤਰਿ ਘਟ
ਹੀ ਖੋਜਹੁ ਭਾਈ ॥੧॥
ਬਾਹਰਿ ਭੀਤਰਿ ਏਕੋ ਜਾਨਹੁ ਇਹੁ
ਗੁਰ ਗਿਆਨੁ ਬਤਾਈ ॥
ਜਨ ਨਾਨਕ ਬਿਨੁ ਆਪਾ
ਚੀਨੈ ਮਿਟੈ ਨ ਭ੍ਰਮ ਕੀ
ਕਾਈ ॥੨॥੧॥

Dhanaasaree, Ninth Mahalaa:
Why do you go looking for Him in the forest?
Although he is unattached, he dwells everywhere. He is always with you as your companion. ||1||Pause||
Like the fragrance which remains in the flower, and like the reflection in the mirror,
the Lord dwells deep within; search for Him within your own heart, O Siblings of Destiny. ||1||
Outside and inside, know that there is only the One Lord; the Guru has imparted this wisdom to me.
O servant Nanak, without knowing one's own self, the moss of doubt is not removed. ||2||1||

ਧਨਾਸਰੀ ਮਹਲਾ ੯ ॥
ਸਾਧੋ ਇਹੁ ਜਗੁ ਭਰਮ ਭੁਲਾਨਾ ॥

Dhanaasaree, Ninth Mahalaa:
O Holy people, this world is deluded by doubt.

ਰਾਮ ਨਾਮ ਕਾ ਸਿਮਰਨੁ ਛੋਡਿਆ
ਮਾਇਆ ਹਾਥਿ ਬਿਕਾਨਾ ॥੧॥
ਰਹਾਉ ॥

ਮਾਤ ਪਿਤਾ ਭਾਈ ਸੁਤ ਬਨਿਤਾ ਤਾ
ਕੈ ਰਸਿ ਲਪਟਾਨਾ ॥

੬੮੫

ਜੋਬਨੁ ਧਨੁ ਪ੍ਰਭਤਾ ਕੈ ਮਦ ਮੈ
ਅਹਿਨਿਸਿ ਰਹੈ ਦਿਵਾਨਾ ॥੧॥

ਦੀਨ ਦਇਆਲ ਸਦਾ ਦੁਖ ਭੰਜਨ
ਤਾ ਸਿਉ ਮਨੁ ਨ ਲਗਾਨਾ ॥

ਜਨ ਨਾਨਕ ਕੋਟਨ ਮੈ ਕਿਨਹੂ
ਗੁਰਮੁਖਿ ਹੋਇ ਪਛਾਨਾ ॥੨॥੨॥

ਧਨਾਸਰੀ ਮਹਲਾ ੯ ॥

ਤਿਹ ਜੋਗੀ ਕਉ ਜੁਗਤਿ ਨ ਜਾਨਉ ॥
ਲੋਭ ਮੋਹ ਮਾਇਆ ਮਮਤਾ ਫੁਨਿ
ਜਿਹ ਘਟਿ ਮਾਹਿ ਪਛਾਨਉ ॥੧॥
ਰਹਾਉ ॥

ਪਰ ਨਿੰਦਾ ਉਸਤਤਿ ਨਹ ਜਾ ਕੈ
ਕੰਚਨ ਲੋਹ ਸਮਾਨੋ ॥

ਹਰਖ ਸੋਗ ਤੇ ਰਹੈ ਅਤੀਤਾ ਜੋਗੀ
ਤਾਹਿ ਬਖਾਨੋ ॥੧॥

ਚੰਚਲ ਮਨੁ ਦਹ ਦਿਸਿ ਕਉ ਧਾਵਤ
ਅਚਲ ਜਾਹਿ ਠਹਰਾਨੋ ॥

ਕਹੁ ਨਾਨਕ ਇਹ ਬਿਧਿ ਕੋ ਜੋ ਨਰੁ
ਮੁਕਤਿ ਤਾਹਿ ਤੁਮ ਮਾਨੋ ॥੨॥੩॥

ਧਨਾਸਰੀ ਮਹਲਾ ੯ ॥

ਅਬ ਮੈ ਕਉਨੁ ਉਪਾਉ ਕਰਉ ॥

ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ
ਨਿਧਿ ਪਾਰਿ ਪਰਉ ॥੧॥ ਰਹਾਉ ॥

It has forsaken the meditative remembrance of the Lord's
Name, and sold itself out to Maya. ||1||Pause||

Mother, father, siblings, children and spouse - he is
entangled in their love.

685

In the pride of youth, wealth and glory, day and night, he
remains intoxicated. ||1||

God is merciful to the meek, and forever the Destroyer of
pain, but the mortal does not center his mind on Him.

O servant Nanak, among millions, only a rare few, as
Gurmukh, realize God. ||2||2||

Dhanaasaree, Ninth Mahalaa:

That Yogi does not know the way.

Understand that his heart is filled with greed, emotional
attachment, Maya and egotism. ||1||Pause||

One who does not slander or praise others, who looks upon
gold and iron alike,

who is free from pleasure and pain - he alone is called a
true Yogi. ||1||

The restless mind wanders in the ten directions - it needs
to be pacified and restrained.

Says Nanak, whoever knows this technique is judged to be
liberated. ||2||3||

Dhanaasaree, Ninth Mahalaa:

Now, what efforts should I make?

How can I dispel the anxieties of my mind? How can I
cross over the terrifying world-ocean? ||1||Pause||

ਜਨਮੁ ਪਾਇ ਕਛੁ ਭਲੇ ਨ ਕੀਨੋ ਤਾ
ਤੇ ਅਧਿਕ ਡਰਉ ॥

Obtaining this human incarnation, I have done no good
deeds; this makes me very afraid!

ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ
ਯਹ ਜੀਅ ਸੋਚ ਧਰਉ ॥੧॥

In thought, word and deed, I have not sung the Lord's
Praises; this thought worries my mind. ||1||

ਗੁਰਮਤਿ ਸੁਨਿ ਕਛੁ ਗਿਆਨੁ ਨ
ਉਪਜਿਓ ਪਸੁ ਜਿਉ ਉਦਰੁ ਭਰਉ ॥

I listened to the Guru's Teachings, but spiritual wisdom did
not well up within me; like a beast, I fill my belly.

ਕਹੁ ਨਾਨਕ ਪ੍ਰਭ ਬਿਰਦੁ ਪਛਾਨਉ
ਤਬ ਹਉ ਪਤਿਤ ਤਰਉ ॥੨॥੪॥੯॥
੯॥੧੩॥੫੮॥੪॥੯੩॥

Says Nanak, O God, please confirm Your Law of
Grace; for only then can I, the sinner, be saved.
||2||4||9||9||13||58||4||93||

ਧਨਾਸਰੀ ਮਹਲਾ ੧ ਘਰੁ ੨
ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

Dhanaasaree, First Mahalaa, Second House,
Ashtapadees:

One Universal Creator God.
By The Grace Of The True Guru:

ਗੁਰੁ ਸਾਗਰੁ ਰਤਨੀ ਭਰਪੂਰੇ ॥
ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

The Guru is the ocean, filled with pearls.

ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥

The Saints gather in the Ambrosial Nectar; they do not go
far away from there.

ਸਰਵਰ ਮਹਿ ਹੰਸੁ ਪ੍ਰਾਨਪਤਿ
ਪਾਵੈ ॥੧॥

They taste the subtle essence of the Lord; they are loved
by God.

ਕਿਆ ਬਗੁ ਬਪੁੜਾ ਛਪੜੀ ਨਾਇ ॥

Within this pool, the swans find their Lord, the Lord of
their souls. ||1||

ਕੀਚੜਿ ਡੂਬੈ ਮੈਲੁ ਨ ਜਾਇ ॥੧॥
ਰਹਾਉ ॥

What can the poor crane accomplish by bathing in the mud
puddle?

ਰਖਿ ਰਖਿ ਚਰਨ ਧਰੇ ਵੀਚਾਰੀ ॥
ਦੁਬਿਧਾ ਛੋਡਿ ਭਏ ਨਿਰੰਕਾਰੀ ॥

It sinks into the mire, and its filth is not washed away.
||1||Pause||

ਮੁਕਤਿ ਪਦਾਰਥੁ ਹਰਿ ਰਸ ਚਾਖੇ ॥

After careful deliberation, the thoughtful person takes a step.

ਆਵਣ ਜਾਣ ਰਹੇ ਗੁਰਿ ਰਾਖੇ ॥੨॥

Forsaking duality, he becomes a devotee of the Formless
Lord.

ਸਰਵਰ ਹੰਸਾ ਛੋਡਿ ਨ ਜਾਇ ॥

He obtains the treasure of liberation, and enjoys the
sublime essence of the Lord.

ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥

His comings and goings end, and the Guru protects him. ||2||

The swans do not leave this pool.

In loving devotional worship, they merge in the
Celestial Lord.

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ The swans are in the pool, and the pool is in the swans.
ਅਕਥ ਕਥਾ ਗੁਰ ਬਚਨੀ They speak the Unspoken Speech, and they honor and
ਆਦਰੁ ॥੩॥ revere the Guru's Word. ||3||

ਸੁੰਨ ਮੰਡਲ ਇਕੁ ਜੋਗੀ ਬੈਸੇ ॥ The Yogi, the Primal Lord, sits within the celestial sphere
of deepest Samaadhi.

ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ He is not male, and He is not female; how can anyone
describe Him?

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ The three worlds continue to center their attention on
His Light.

ਸੁਰਿ ਨਰ ਨਾਥ ਸਚੇ ਸਰਣਾਈ ॥੪॥ The silent sages and the Yogic masters seek the Sanctuary
of the True Lord. ||4||

ਆਨੰਦ ਮੂਲੁ ਅਨਾਥ ਅਧਾਰੀ ॥ The Lord is the source of bliss, the support of the helpless.

ਗੁਰਮੁਖਿ ਭਗਤਿ ਸਹਜਿ ਬੀਚਾਰੀ ॥ The Gurmukhs worship and contemplate the Celestial Lord.

ਭਗਤਿ ਵਛਲ ਭੈ ਕਾਟਣਹਾਰੇ ॥ God is the Lover of His devotees, the Destroyer of fear.

ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ Subduing ego, one meets the Lord, and places his feet on
the Path. ||5||

ਅਨਿਕ ਜਤਨ ਕਰਿ ਕਾਲੁ ਸੰਤਾਏ ॥ He makes many efforts, but still, the Messenger of Death
tortures him.

ਮਰਣੁ ਲਿਖਾਇ ਮੰਡਲ ਮਹਿ ਆਏ ॥ Destined only to die, he comes into the world.

੬੮੬

686

ਜਨਮੁ ਪਦਾਰਥੁ ਦੁਬਿਧਾ ਖੋਵੈ ॥ He wastes this precious human life through duality.

ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ He does not know his own self, and trapped by doubts, he
cries out in pain. ||6||

ਕਹਤਉ ਪੜਤਉ ਸੁਣਤਉ ਏਕ ॥ Speak, read and hear of the One Lord.

ਧੀਰਜ ਧਰਮੁ ਧਰਣੀਧਰ ਟੇਕ ॥ The Support of the earth shall bless you with courage,
righteousness and protection.

ਜਤੁ ਸਤੁ ਸੰਜਮੁ ਰਿਦੈ ਸਮਾਏ ॥ Chastity, purity and self-restraint are infused into the heart,
when one centers his mind in the fourth state. ||7||

ਚਉਥੇ ਪਦ ਕਉ ਜੇ ਮਨੁ
ਪਤੀਆਏ ॥੭॥

ਸਾਚੇ ਨਿਰਮਲ ਮੈਲੁ ਨ ਲਾਗੈ ॥ They are immaculate and true, and filth does not stick
to them.

ਗੁਰ ਕੈ ਸਬਦਿ ਭਰਮ ਭਉ ਭਾਗੈ ॥ Through the Word of the Guru's Shabad, their doubt and fear depart.
 ਸੂਰਤਿ ਮੂਰਤਿ ਆਦਿ ਅਨੂਪੁ ॥ The form and personality of the Primal Lord are incomparably beautiful.
 ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ Nanak begs for the Lord, the Embodiment of Truth. ||8||1||

ਧਨਾਸਰੀ ਮਹਲਾ ੧ ॥

Dhanaasaree, First Mahalaa:

ਸਹਜਿ ਮਿਲੈ ਮਿਲਿਆ ਪਰਵਾਣੁ ॥ That union with the Lord is acceptable, which is united in intuitive poise.
 ਨਾ ਤਿਸੁ ਮਰਣੁ ਨ ਆਵਣੁ ਜਾਣੁ ॥ Thereafter, one does not die, and does not come and go in reincarnation.
 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ The Lord's slave is in the Lord, and the Lord is in His slave.
 ਜਹ ਦੇਖਾ ਤਹ ਅਵਰੁ ਨ ਕੋਇ ॥੧॥ Wherever I look, I see none other than the Lord. ||1||

ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ The Gurmukhs worship the Lord, and find His celestial home.

ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ Without meeting the Guru, they die, and come and go in reincarnation. ||1||Pause||

ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ So make Him your Guru, who implants the Truth within you,
 ਅਕਥੁ ਕਥਾਵੈ ਸਬਦਿ ਮਿਲਾਵੈ ॥ who leads you to speak the Unspoken Speech, and who merges you in the Word of the Shabad.

ਹਰਿ ਕੇ ਲੋਗ ਅਵਰ ਨਹੀ ਕਾਰਾ ॥ God's people have no other work to do;
 ਸਾਚਉ ਠਾਕੁਰੁ ਸਾਚੁ ਪਿਆਰਾ ॥੨॥ they love the True Lord and Master, and they love the Truth. ||2||

ਤਨ ਮਹਿ ਮਨੂਆ ਮਨ ਮਹਿ ਸਾਚਾ ॥ The mind is in the body, and the True Lord is in the mind.
 ਸੋ ਸਾਚਾ ਮਿਲਿ ਸਾਚੇ ਰਾਚਾ ॥ Merging into the True Lord, one is absorbed into Truth.
 ਸੇਵਕੁ ਪ੍ਰਭ ਕੈ ਲਾਗੈ ਪਾਇ ॥ God's servant bows at His feet.
 ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ Meeting the True Guru, one meets with the Lord. ||3||

ਆਪਿ ਦਿਖਾਵੈ ਆਪੇ ਦੇਖੈ ॥ He Himself watches over us, and He Himself makes us see.

ਹਠਿ ਨ ਪਤੀਜੈ ਨਾ ਬਹੁ ਭੇਖੈ ॥ He is not pleased by stubborn-mindedness, nor by various religious robes.

ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥	He fashioned the body-vessels, and infused the Ambrosial Nectar into them;
ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥	God's Mind is pleased only by loving devotional worship. 4
ਪੜਿ ਪੜਿ ਭੂਲਹਿ ਚੋਟਾ ਖਾਹਿ ॥	Reading and studying, one becomes confused, and suffers punishment.
ਬਹੁਤੁ ਸਿਆਣਪ ਆਵਹਿ ਜਾਹਿ ॥	By great cleverness, one is consigned to coming and going in reincarnation.
ਨਾਮੁ ਜਪੈ ਭਉ ਭੋਜਨੁ ਖਾਇ ॥	One who chants the Naam, the Name of the Lord, and eats the food of the Fear of God
ਗੁਰਮੁਖਿ ਸੇਵਕ ਰਹੇ ਸਮਾਇ ॥੫॥	becomes Gurmukh, the Lord's servant, and remains absorbed in the Lord. 5
ਪੂਜਿ ਸਿਲਾ ਤੀਰਥ ਬਨ ਵਾਸਾ ॥	He worships stones, dwells at sacred shrines of pilgrimage and in the jungles,
ਭਰਮਤ ਡੋਲਤ ਭਏ ਉਦਾਸਾ ॥	wanders, roams around and becomes a renunciate.
ਮਨਿ ਮੈਲੈ ਸੂਚਾ ਕਿਉ ਹੋਇ ॥	But his mind is still filthy - how can he become pure?
ਸਾਚਿ ਮਿਲੈ ਪਾਵੈ ਪਤਿ ਸੋਇ ॥੬॥	One who meets the True Lord obtains honor. 6
ਆਚਾਰਾ ਵੀਚਾਰੁ ਸਰੀਰਿ ॥	One who embodies good conduct and contemplative meditation,
ਆਦਿ ਜੁਗਾਦਿ ਸਹਜਿ ਮਨੁ ਧੀਰਿ ॥	his mind abides in intuitive poise and contentment, since the beginning of time, and throughout the ages.
ਪਲ ਪੰਕਜ ਮਹਿ ਕੋਟਿ ਉਧਾਰੇ ॥	In the twinkling of an eye, he saves millions.
ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥	Have mercy on me, O my Beloved, and let me meet the Guru. 7
ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥	Unto whom, O God, should I praise You?
ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥	Without You, there is no other at all.
ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥	As it pleases You, keep me under Your Will.
ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥	Nanak, with intuitive poise and natural love, sings Your Glorious Praises. 8 2

ਧਨਾਸਰੀ ਮਃ ੫ ਘਰੁ ੬
ਅਸਟਪਦੀ
ੴ ਸਤਿਗੁਰ ਪ੍ਰਸਾਦਿ ॥

ਜੇ ਜੇ ਜੁਨੀ ਆਇਓ ਤਿਹ ਤਿਹ
ਉਰਝਾਇਓ ਮਾਣਸ ਜਨਮੁ ਸੰਜੋਗਿ
ਪਾਇਆ ॥

ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ
ਹਾਥ ਕਰਿ ਕਿਰਪਾ ਮੇਲਹੁ ਹਰਿ
ਰਾਇਆ ॥੧॥

ਅਨਿਕ ਜਨਮ ਭ੍ਰਮਿ ਥਿਤਿ ਨਹੀ
ਪਾਈ ॥

ਕਰਉ ਸੇਵਾ ਗੁਰ ਲਾਗਉ ਚਰਨ
ਗੋਵਿੰਦ ਜੀ ਕਾ ਮਾਰਗੁ ਦੇਹੁ ਜੀ
ਬਤਾਈ ॥੧॥ ਰਹਾਉ ॥

ਅਨਿਕ ਉਪਾਵ ਕਰਉ ਮਾਇਆ
ਕਉ ਬਚਿਤਿ ਧਰਉ ਮੇਰੀ ਮੇਰੀ
ਕਰਤ ਸਦ ਹੀ ਵਿਹਾਵੈ ॥

੬੮੭

ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ
ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ
ਲਾਵੈ ॥੨॥

ਪੜੇ ਰੇ ਸਗਲ ਬੇਦ ਨਹ ਚੁਕੈ ਮਨ
ਭੇਦ ਇਕੁ ਖਿਨੁ ਨ ਧੀਰਹਿ ਮੇਰੇ
ਘਰ ਕੇ ਪੰਚਾ ॥

ਕੋਈ ਐਸੋ ਰੇ ਭਗਤੁ ਜੁ ਮਾਇਆ ਤੇ
ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ
ਸਿੰਚਾ ॥੩॥

ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ
ਲਾਏ ਘਰ ਕੇ ਠਾਕੁਰੁ ਇਕੁ ਤਿਲੁ ਨ
ਮਾਨੈ ॥

Dhanaasaree, Fifth Mahalaa, Sixth House,
Ashtapadee:

One Universal Creator God.

By The Grace Of The True Guru:

Whoever is born into the world, is entangled in it; human
birth is obtained only by good destiny.

I look to Your support, O Holy Saint; give me Your hand,
and protect me. By Your Grace, let me meet the Lord, my
King. ||1||

I wandered through countless incarnations, but I did not
find stability anywhere.

I serve the Guru, and I fall at His feet, praying, "O Dear
Lord of the Universe, please, show me the way." ||1||Pause||

I have tried so many things to acquire the wealth of
Maya, and to cherish it in my mind; I have passed my life
constantly crying out, "Mine, mine!"

687

Is there any such Saint, who would meet with me, take
away my anxiety, and lead me to enshrine love for my
Lord and Master. ||2||

I have read all the Vedas, and yet the sense of separation in
my mind still has not been removed; the five thieves of my
house are not quieted, even for an instant.

Is there any devotee, who is unattached to Maya, who may
irrigate my mind with the Ambrosial Naam, the Name of
the One Lord? ||3||

In spite of the many places of pilgrimage for people to
bathe in, their minds are still stained by their stubborn ego;
the Lord Master is not pleased by this at all.

ਕਦਿ ਪਾਵਉ ਸਾਧਸੰਗੁ ਹਰਿ ਹਰਿ
ਸਦਾ ਆਨੰਦੁ ਗਿਆਨ ਅੰਜਨਿ ਮੇਰਾ
ਮਨੁ ਇਸਨਾਨੈ ॥੪॥

When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4||

ਸਗਲ ਅਸੁਮ ਕੀਨੇ ਮਨੁਆ ਨਹ
ਪਤੀਨੇ ਬਿਬੇਕਹੀਨ ਦੇਹੀ ਧੋਏ ॥

I have followed the four stages of life, but my mind is not satisfied; I wash my body, but it is totally lacking in understanding.

ਕੋਈ ਪਾਈਐ ਰੇ ਪੁਰਖੁ ਬਿਧਾਤਾ
ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ
ਮਨ ਕੀ ਦੁਰਮਤਿ ਮਲੁ
ਖੋਏ ॥੫॥

If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. ||5||

ਕਰਮ ਧਰਮ ਜੁਗਤਾ ਨਿਮਖ ਨ ਹੇਤੁ
ਕਰਤਾ ਗਰਬਿ ਗਰਬਿ ਪੜੈ ਕਹੀ ਨ
ਲੇਖੈ ॥

One who is attached to religious rituals, does not love the Lord, even for an instant; he is filled with pride, and he is of no account.

ਜਿਸੁ ਭੇਟੀਐ ਸਫਲ ਮੂਰਤਿ ਕਰੈ
ਸਦਾ ਕੀਰਤਿ ਗੁਰ ਪਰਸਾਦਿ ਕੋਊ
ਨੇਤ੍ਰੁ ਪੇਖੈ ॥੬॥

One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. ||6||

ਮਨਹਠਿ ਜੋ ਕਮਾਵੈ ਤਿਲੁ ਨ ਲੇਖੈ
ਪਾਵੈ ਬਗੁਲੁ ਜਿਉ ਧਿਆਨੁ ਲਾਵੈ
ਮਾਇਆ ਰੇ ਧਾਰੀ ॥

One who acts through stubbornness is of no account at all; like a crane, he pretends to meditate, but he is still stuck in Maya.

ਕੋਈ ਐਸੇ ਰੇ ਸੁਖਹ ਦਾਈ ਪ੍ਰਭ ਕੀ
ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ
ਹਮਾਰੀ ॥੭॥

Is there any such Giver of peace, who can recite to me the sermon of God? Meeting him, I would be emancipated. ||7||

ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ
ਬੰਧਨ ਮਾਇ ਗੁਰ ਕੈ ਸਬਦਿ ਮੇਰਾ
ਮਨੁ ਰਾਤਾ ॥

When the Lord, my King, is totally pleased with me, He will break the bonds of Maya for me; my mind is imbued with the Word of the Guru's Shabad.

ਸਦਾ ਸਦਾ ਆਨੰਦੁ ਭੇਟਿਓ ਨਿਰਭੈ
ਗੋਬਿੰਦੁ ਸੁਖ ਨਾਨਕ ਲਾਧੇ ਹਰਿ
ਚਰਨ ਪਰਾਤਾ ॥੮॥

I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. ||8||

ਸਫਲ ਸਫਲ ਭਈ ਸਫਲ ਜਾਤ੍ਰਾ ॥

My Yatra, my life pilgrimage, has become fruitful, fruitful, fruitful.

ਆਵਣ ਜਾਣ ਰਹੇ ਮਿਲੇ ਸਾਧਾ
॥੧॥ ਰਹਾਉ ਦੂਜਾ ॥੧॥੩॥

My comings and goings have ended, since I met the Holy Saint. ||1||Second Pause||1||3||

ਧਨਾਸਰੀ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥

ਤੀਰਥਿ ਨਾਵਣ ਜਾਉ ਤੀਰਥੁ
ਨਾਮੁ ਹੈ ॥

ਤੀਰਥੁ ਸਬਦ ਬੀਚਾਰੁ ਅੰਤਰਿ
ਗਿਆਨੁ ਹੈ ॥

ਗੁਰ ਗਿਆਨੁ ਸਾਚਾ ਥਾਨੁ ਤੀਰਥੁ
ਦਸ ਪੁਰਬ ਸਦਾ ਦਸਾਹਰਾ ॥

ਹਉ ਨਾਮੁ ਹਰਿ ਕਾ ਸਦਾ ਜਾਚਉ
ਦੇਹੁ ਪ੍ਰਭ ਧਰਣੀਧਰਾ ॥

ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ
ਸਚ ਬਿਨਾ ॥

ਗੁਰ ਵਾਕੁ ਨਿਰਮਲੁ ਸਦਾ ਚਾਨਣੁ
ਨਿਤ ਸਾਚੁ ਤੀਰਥੁ ਮਜਨਾ ॥੧॥

ਸਾਚਿ ਨ ਲਾਗੈ ਮੈਲੁ ਕਿਆ ਮਲੁ
ਧੋਈਐ ॥

ਗੁਣਹਿ ਹਾਰੁ ਪਰੋਇ ਕਿਸ ਕਉ
ਰੋਈਐ ॥

ਵੀਚਾਰਿ ਮਾਰੈ ਤਰੈ ਤਾਰੈ ਉਲਟਿ
ਜੋਨਿ ਨ ਆਵਏ ॥

ਆਪਿ ਪਾਰਸੁ ਪਰਮ ਧਿਆਨੀ ਸਾਚੁ
ਸਾਚੇ ਭਾਵਏ ॥

ਆਨੰਦੁ ਅਨਦਿਨੁ ਹਰਖੁ ਸਾਚਾ ਦੂਖ
ਕਿਲਵਿਖ ਪਰਹਰੇ ॥

ਸਚੁ ਨਾਮੁ ਪਾਇਆ ਗੁਰਿ
ਦਿਖਾਇਆ ਮੈਲੁ ਨਾਹੀ ਸਚ
ਮਨੇ ॥੨॥

ਸੰਗਤਿ ਮੀਤ ਮਿਲਾਪੁ ਪੂਰਾ
ਨਾਵਣੋ ॥

Dhanaasaree, First Mahalaa, Chhant:

One Universal Creator God.

By The Grace Of The True Guru:

Why should I bathe at sacred shrines of pilgrimage?

The Naam, the Name of the Lord, is the sacred shrine of pilgrimage.

My sacred shrine of pilgrimage is spiritual wisdom within, and contemplation on the Word of the Shabad.

The spiritual wisdom given by the Guru is the True sacred shrine of pilgrimage, where the ten festivals are always observed.

I constantly beg for the Name of the Lord; grant it to me, O God, Sustainer of the world.

The world is sick, and the Naam is the medicine to cure it; without the True Lord, filth sticks to it.

The Guru's Word is immaculate and pure; it radiates a steady Light. Constantly bathe in such a true shrine of pilgrimage. ||1||

Filth does not stick to the true ones; what filth do they have to wash off?

If one strings a garland of virtues for oneself, what is there to cry for?

One who conquers his own self through contemplation is saved, and saves others as well; he does not come to be born again.

The supreme meditator is Himself the philosopher's stone, which transforms lead into gold. The true man is pleasing to the True Lord.

He is in ecstasy, truly happy, night and day; his sorrows and sins are taken away.

He finds the True Name, and beholds the Guru; with the True Name in his mind, no filth sticks to him. ||2||

O friend, association with the Holy is the perfect cleansing bath.

੬੮੮

688

ਗਾਵੈ ਗਾਵਣਹਾਰੁ ਸਬਦਿ ਸੁਹਾਵਣੈ ॥

The singer who sings the Lord's Praises is adorned with the Word of the Shabad.

ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ
ਦਾਨ ਦਇਆ ਮਤੇ ॥

Worship the True Lord, and believe in the True Guru; this brings the merit of making donations to charity, kindness and compassion.

ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ
ਤ ਸੰਗਮੁ ਸਤ ਸਤੇ ॥

The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True.

ਆਰਾਧਿ ਏਕੰਕਾਰੁ ਸਾਚਾ ਨਿਤ
ਦੇਇ ਚੜੈ ਸਵਾਇਆ ॥

Worship and adore the One Creator, the True Lord, who constantly gives, whose gifts continually increase.

ਗਤਿ ਸੰਗਿ ਮੀਤਾ ਸੰਤਸੰਗਤਿ ਕਰਿ
ਨਦਰਿ ਮੇਲਿ ਮਿਲਾਇਆ ॥੩॥

Salvation is attained by associating with the Society of the Saints, O friend; granting His Grace, God unites us in His Union. ||3||

ਕਹਣੁ ਕਹੈ ਸਭੁ ਕੋਇ ਕੇਵਡੁ
ਆਖੀਐ ॥

Everyone speaks and talks; how great should I say He is?

ਹਉ ਮੂਰਖੁ ਨੀਚੁ ਅਜਾਣੁ ਸਮਝਾ
ਸਾਖੀਐ ॥

I am foolish, lowly and ignorant; it is only through the Guru's Teachings that I understand.

ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ
ਤਿਤੁ ਮਨੁ ਮਾਨਿਆ ਮੇਰਾ ॥

True are the Teachings of the Guru. His Words are Ambrosial Nectar; my mind is pleased and appeased by them.

ਕੂਚੁ ਕਰਹਿ ਆਵਹਿ ਬਿਖੁ ਲਾਦੇ
ਸਬਦਿ ਸਚੈ ਗੁਰੁ ਮੇਰਾ ॥

Loaded down with corruption and sin, people depart, and then come back again; the True Shabad is found through my Guru.

ਆਖਣਿ ਤੋਟਿ ਨ ਭਗਤਿ ਭੰਡਾਰੀ
ਭਰਿਪੁਰਿ ਰਹਿਆ ਸੋਈ ॥

There is no end to the treasure of devotion; the Lord is pervading everywhere.

ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ
ਸਚੁ ਸੋਈ ॥੪॥੧॥

Nanak utters this true prayer; one who purifies his mind is True. ||4||1||

ਧਨਾਸਰੀ ਮਹਲਾ ੧ ॥

Dhanaasaree, First Mahalaa:

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ
ਜੀਉ ॥

I live by Your Name; my mind is in ecstasy, Lord.

ਸਾਚੇ ਸਾਚਾ ਨਾਉ ਗੁਣ ਗੋਵਿੰਦੁ ਹੈ
ਜੀਉ ॥

True is the Name of the True Lord. Glorious are the Praises of the Lord of the Universe.

ਗੁਰ ਗਿਆਨੁ ਅਪਾਰਾ ਸਿਰਜਣਹਾਰਾ
ਜਿਨਿ ਸਿਰਜੀ ਤਿਨਿ ਗੋਈ ॥

Infinite is the spiritual wisdom imparted by the Guru. The Creator Lord who created, shall also destroy.

ਪਰਵਾਣਾ ਆਇਆ ਹੁਕਮਿ
ਪਠਾਇਆ ਫੇਰਿ ਨ ਸਕੈ
ਕੋਈ ॥

The call of death is sent out by the Lord's Command; no one can challenge it.

ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ
ਆਪੇ ਸੁਰਤਿ ਬੁਝਾਈ ॥

He Himself creates, and watches; His written command is above each and every head. He Himself imparts understanding and awareness.

ਨਾਨਕ ਸਾਹਿਬੁ ਅਗਮ ਅਗੋਚਰੁ
ਜੀਵਾ ਸਚੀ ਨਾਈ ॥੧॥

O Nanak, the Lord Master is inaccessible and unfathomable; I live by His True Name. ||1||

ਤੁਮ ਸਰਿ ਅਵਰੁ ਨ ਕੋਇ ਆਇਆ
ਜਾਇਸੀ ਜੀਉ ॥

No one can compare to You, Lord; all come and go.

ਹੁਕਮੀ ਹੋਇ ਨਿਬੇੜੁ ਭਰਮੁ
ਚੁਕਾਇਸੀ ਜੀਉ ॥

By Your Command, the account is settled, and doubt is dispelled.

ਗੁਰੁ ਭਰਮੁ ਚੁਕਾਏ ਅਕਥੁ ਕਹਾਏ
ਸਚ ਮਹਿ ਸਾਚੁ ਸਮਾਣਾ ॥

The Guru dispels doubt, and makes us speak the Unspoken Speech; the true ones are absorbed into Truth.

ਆਪਿ ਉਪਾਏ ਆਪਿ ਸਮਾਏ
ਹੁਕਮੀ ਹੁਕਮੁ ਪਛਾਣਾ ॥

He Himself creates, and He Himself destroys; I accept the Command of the Commander Lord.

ਸਚੀ ਵਡਿਆਈ ਗੁਰ ਤੇ ਪਾਈ ਤੂ
ਮਨਿ ਅੰਤਿ ਸਖਾਈ ॥

True greatness comes from the Guru; You alone are the mind's companion in the end.

ਨਾਨਕ ਸਾਹਿਬੁ ਅਵਰੁ ਨ ਦੂਜਾ
ਨਾਮਿ ਤੇਰੈ ਵਡਿਆਈ ॥੨॥

O Nanak, there is no other than the Lord and Master; greatness comes from Your Name. ||2||

ਤੂ ਸਚਾ ਸਿਰਜਣਹਾਰੁ ਅਲਖ
ਸਿਰੰਦਿਆ ਜੀਉ ॥

You are the True Creator Lord, the unknowable Maker.

ਏਕੁ ਸਾਹਿਬੁ ਦੁਇ ਰਾਹ ਵਾਦ
ਵਧੰਦਿਆ ਜੀਉ ॥

There is only the One Lord and Master, but there are two paths, by which conflict increases.

ਦੁਇ ਰਾਹ ਚਲਾਏ ਹੁਕਮਿ ਸਬਾਏ
ਜਨਮਿ ਮੁਆ ਸੰਸਾਰਾ ॥

All follow these two paths, by the Hukam of the Lord's Command; the world is born, only to die.

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ
ਲਾਦੀ ਸਿਰਿ ਭਾਰਾ ॥

Without the Naam, the Name of the Lord, the mortal has no friend at all; he carries loads of sin on his head.

ਹੁਕਮੀ ਆਇਆ ਹੁਕਮੁ ਨ ਬੂਝੈ
ਹੁਕਮਿ ਸਵਾਰਣਹਾਰਾ ॥

By the Hukam of the Lord's Command, he comes, but he does not understand this Hukam; the Lord's Hukam is the Embellisher.

ਨਾਨਕ ਸਾਹਿਬੁ ਸਬਦਿ ਸਿਵਾਪੈ
ਸਾਚਾ ਸਿਰਜਣਹਾਰਾ ॥੩॥

O Nanak, through the Shabad, the Word of the Lord and Master, the True Creator Lord is realized. ||3||

ਭਗਤ ਸੋਹਿ ਦਰਵਾਰਿ ਸਬਦਿ
ਸੁਹਾਇਆ ਜੀਉ ॥

Your devotees look beautiful in Your Court, embellished with the Shabad.

ਬੋਲਹਿ ਅੰਮ੍ਰਿਤੁ ਬਾਣਿ ਰਸਨ
ਰਸਾਇਆ ਜੀਉ ॥

They chant the Ambrosial Word of His Bani, savoring it with their tongues.

ਰਸਨ ਰਸਾਏ ਨਾਮਿ ਤਿਸਾਏ ਗੁਰ
ਕੈ ਸਬਦਿ ਵਿਕਾਣੇ ॥

Savoring it with their tongues, they thirst for the Naam; they are a sacrifice to the Word of the Guru's Shabad.

ਪਾਰਸਿ ਪਰਸਿਐ ਪਾਰਸੁ ਹੋਏ ਜਾ
ਤੇਰੈ ਮਨਿ ਭਾਣੇ ॥

Touching the philosopher's stone, they become the philosopher's stone, which transforms lead into gold; O Lord, they become pleasing to your mind.

ਅਮਰਾ ਪਦੁ ਪਾਇਆ ਆਪੁ
ਗਵਾਇਆ ਵਿਰਲਾ ਗਿਆਨ
ਵੀਚਾਰੀ ॥

They attain the immortal status and eradicate their self-conceit; how rare is that person, who contemplates spiritual wisdom.

ਨਾਨਕ ਭਗਤ ਸੋਹਨਿ ਦਰਿ ਸਾਚੈ
ਸਾਚੇ ਕੇ ਵਾਪਾਰੀ ॥੪॥

O Nanak, the devotees look beautiful in the Court of the True Lord; they are dealers in the Truth. ||4||

ਭੂਖ ਪਿਆਸੋ ਆਬਿ ਕਿਉ ਦਰਿ
ਜਾਇਸਾ ਜੀਉ ॥

I am hungry and thirsty for wealth; how will I be able to go to the Lord's Court?

੬੮੯

689

ਸਤਿਗੁਰ ਪੂਛਉ ਜਾਇ ਨਾਮੁ
ਧਿਆਇਸਾ ਜੀਉ ॥

I shall go and ask the True Guru, and meditate on the Naam, the Name of the Lord.

ਸਚੁ ਨਾਮੁ ਧਿਆਈ ਸਾਚੁ
ਚਵਾਈ ਗੁਰਮੁਖਿ ਸਾਚੁ
ਪਛਾਣਾ ॥

I meditate on the True Name, chant the True Name, and as Gurmukh, I realize the True Name.

ਦੀਨਾ ਨਾਥੁ ਦਇਆਲੁ ਨਿਰੰਜਨੁ
ਅਨਦਿਨੁ ਨਾਮੁ ਵਖਾਣਾ ॥

Night and day, I chant the Name of the merciful, immaculate Lord, the Master of the poor.

ਕਰਣੀ ਕਾਰ ਧੁਰਹੁ ਫੁਰਮਾਈ
ਆਪਿ ਮੁਆ ਮਨੁ ਮਾਰੀ ॥

The Primal Lord has ordained the tasks to be done; self-conceit is overcome, and the mind is subdued.

ਨਾਨਕ ਨਾਮੁ ਮਹਾ ਰਸੁ
ਮੀਠਾ ਤ੍ਰਿਸਨਾ ਨਾਮਿ
ਨਿਵਾਰੀ ॥੫॥੨॥

O Nanak, the Naam is the sweetest essence; through the Naam, thirst and desire are stilled. ||5||2||

ਧਨਾਸਰੀ ਛੰਤ ਮਹਲਾ ੧ ॥

ਪਿਰ ਸੰਗਿ ਮੁਠੜੀਏ ਖਬਰਿ ਨ
ਪਾਈਆ ਜੀਉ ॥

ਮਸਤਕਿ ਲਿਖਿਅੜਾ ਲੇਖੁ ਪੁਰਬਿ
ਕਮਾਇਆ ਜੀਉ ॥

ਲੇਖੁ ਨ ਮਿਟਈ ਪੁਰਬਿ ਕਮਾਇਆ
ਕਿਆ ਜਾਣਾ ਕਿਆ ਹੋਸੀ ॥

ਗੁਣੀ ਅਚਾਰਿ ਨਹੀ ਰੰਗਿ ਰਾਤੀ
ਅਵਗੁਣ ਬਹਿ ਬਹਿ ਰੋਸੀ ॥

ਧਨੁ ਜੋਬਨੁ ਆਕ ਕੀ ਛਾਇਆ
ਬਿਰਧਿ ਭਏ ਦਿਨ ਪੁੰਨਿਆ ॥

ਨਾਨਕ ਨਾਮ ਬਿਨਾ ਦੋਹਾਗਣਿ ਛੂਟੀ
ਝੂਠਿ ਵਿਛੁੰਨਿਆ ॥੧॥

ਬੂਡੀ ਘਰੁ ਘਾਲਿਓ ਗੁਰ ਕੈ ਭਾਇ
ਚਲੇ ॥

ਸਾਚਾ ਨਾਮੁ ਧਿਆਇ ਪਾਵਹਿ ਸੁਖਿ
ਮਹਲੇ ॥

ਹਰਿ ਨਾਮੁ ਧਿਆਏ ਤਾ ਸੁਖੁ ਪਾਏ
ਪੇਈਅੜੈ ਦਿਨ ਚਾਰੇ ॥

ਨਿਜ ਘਰਿ ਜਾਇ ਬਹੈ ਸਚੁ ਪਾਏ
ਅਨਦਿਨੁ ਨਾਲਿ ਪਿਆਰੇ ॥

ਵਿਣੁ ਭਗਤੀ ਘਰਿ ਵਾਸੁ ਨ ਹੋਵੀ
ਸੁਣਿਅਹੁ ਲੋਕ ਸਬਾਏ ॥

ਨਾਨਕ ਸਰਸੀ ਤਾ ਪਿਰੁ ਪਾਏ ਰਾਤੀ
ਸਾਚੈ ਨਾਏ ॥੨॥

ਪਿਰੁ ਧਨ ਭਾਵੈ ਤਾ ਪਿਰ ਭਾਵੈ
ਨਾਰੀ ਜੀਉ ॥

ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ
ਵੀਚਾਰੀ ਜੀਉ ॥

Dhanaasaree, Chhant, First Mahalaa:

Your Husband Lord is with you, O deluded soul-bride, but you are not aware of Him.

Your destiny is written on your forehead, according to your past actions.

This inscription of past deeds cannot be erased; what do I know about what will happen?

You have not adopted a virtuous lifestyle, and you are not attuned to the Lord's Love; you sit there, crying over your past misdeeds.

Wealth and youth are like the shade of the bitter swallow-wort plant; you are growing old, and your days are coming to their end.

O Nanak, without the Naam, the Name of the Lord, you shall end up as a discarded, divorced bride; your own falsehood shall separate you from the Lord. ||1||

You have drowned, and your house is ruined; walk in the Way of the Guru's Will.

Meditate on the True Name, and you shall find peace in the Mansion of the Lord's Presence.

Meditate on the Lord's Name, and you shall find peace; your stay in this world shall last only four days.

Sit in the home of your own being, and you shall find Truth; night and day, be with your Beloved.

Without loving devotion, you cannot dwell in your own home - listen, everyone!

O Nanak, she is happy, and she obtains her Husband Lord, if she is attuned to the True Name. ||2||

If the soul-bride is pleasing to her Husband Lord, then the Husband Lord will love His bride.

Imbued with the love of her Beloved, she contemplates the Word of the Guru's Shabad.

ਗੁਰ ਸਬਦਿ ਵੀਚਾਰੀ ਨਾਹ ਪਿਆਰੀ
ਨਿਵਿ ਨਿਵਿ ਭਗਤਿ ਕਰੇਈ ॥

She contemplates the Guru's Shabads, and her Husband Lord loves her; in deep humility, she worships Him in loving devotion.

ਮਾਇਆ ਮੋਹੁ ਜਲਾਏ ਪ੍ਰੀਤਮੁ ਰਸ
ਮਹਿ ਰੰਗੁ ਕਰੇਈ ॥

She burns away her emotional attachment to Maya, and in love, she loves her Beloved.

ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ
ਭਈ ਮਨੁ ਮਾਰੀ ॥

She is imbued and drenched with the Love of the True Lord; she has become beautiful, by conquering her mind.

ਨਾਨਕ ਸਾਚਿ ਵਸੀ ਸੋਹਾਗਣਿ ਪਿਰ
ਸਿਉ ਪ੍ਰੀਤਿ ਪਿਆਰੀ ॥੩॥

O Nanak, the happy soul-bride abides in Truth; she loves to love her Husband Lord. ||3||

ਪਿਰ ਘਰਿ ਸੋਹੈ ਨਾਰਿ ਜੇ ਪਿਰ
ਭਾਵਏ ਜੀਉ ॥

The soul-bride looks so beautiful in the home of her Husband Lord, if she is pleasing to Him.

ਝੁਠੇ ਵੈਣ ਚਵੇ ਕਾਮਿ ਨ ਆਵਏ
ਜੀਉ ॥

It is of no use at all to speak false words.

ਝੁਠੁ ਅਲਾਵੈ ਕਾਮਿ ਨ ਆਵੈ ਨਾ
ਪਿਰੁ ਦੇਖੈ ਨੈਣੀ ॥

If she speaks false, it is of no use to her, and she does not see her Husband Lord with her eyes.

ਅਵਗੁਣਿਆਰੀ ਕੰਤਿ ਵਿਸਾਰੀ ਛੂਟੀ
ਵਿਧਣ ਰੈਣੀ ॥

Worthless, forgotten and abandoned by her Husband Lord, she passes her life-night without her Lord and Master.

ਗੁਰ ਸਬਦੁ ਨ ਮਾਨੈ ਫਾਹੀ ਫਾਥੀ
ਸਾ ਧਨ ਮਹਲੁ ਨ ਪਾਏ ॥

Such a wife does not believe in the Word of the Guru's Shabad; she is caught in the net of the world, and does not obtain the Mansion of the Lord's Presence.

ਨਾਨਕ ਆਪੇ ਆਪੁ ਪਛਾਣੈ
ਗੁਰਮੁਖਿ ਸਹਜਿ ਸਮਾਏ ॥੪॥

O Nanak, if she understands her own self, then, as Gurmukh, she merges in celestial peace. ||4||

ਧਨ ਸੋਹਾਗਣਿ ਨਾਰਿ ਜਿਨਿ ਪਿਰੁ
ਜਾਣਿਆ ਜੀਉ ॥

Blessed is that soul-bride, who knows her Husband Lord.

ਨਾਮ ਬਿਨਾ ਕੂੜਿਆਰਿ ਕੂੜੁ
ਕਮਾਣਿਆ ਜੀਉ ॥

Without the Naam, she is false, and her actions are false as well.

ਹਰਿ ਭਗਤਿ ਸੁਹਾਵੀ ਸਾਚੇ ਭਾਵੀ
ਭਾਇ ਭਗਤਿ ਪ੍ਰਭ ਰਾਤੀ ॥

Devotional worship of the Lord is beautiful; the True Lord loves it. So immerse yourself in loving devotional worship of God.

ਪਿਰੁ ਰਲੀਆਲਾ ਜੋਬਨਿ ਬਾਲਾ
ਤਿਸੁ ਰਾਵੇ ਰੰਗਿ ਰਾਤੀ ॥

My Husband Lord is playful and innocent; imbued with His Love, I enjoy Him.

ਗੁਰ ਸਬਦਿ ਵਿਗਾਸੀ ਸਹੁ ਰਾਵਾਸੀ
ਫਲੁ ਪਾਇਆ ਗੁਣਕਾਰੀ ॥

She blossoms forth through the Word of the Guru's Shabad; she ravishes her Husband Lord, and obtains the most noble reward.

ਨਾਨਕ ਸਾਚੁ ਮਿਲੈ ਵਡਿਆਈ ਪਿਰ
ਘਰਿ ਸੋਹੈ ਨਾਰੀ ॥੫॥੩॥

O Nanak, in Truth, she obtains glory; in her Husband's
home, the soul-bride looks beautiful. ||5||3||

੬੯੦

690

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

Dhanaasaree, Chhant, Fourth Mahalaa, First House:

One Universal Creator God.

By The Grace Of The True Guru:

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ
ਧਿਆਈਐ ਜੀਉ ॥

When the Dear Lord grants His Grace, one meditates on
the Naam, the Name of the Lord.

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ
ਗਾਈਐ ਜੀਉ ॥

Meeting the True Guru, through loving faith and
devotion, one intuitively sings the Glorious Praises of
the Lord.

ਗੁਣ ਗਾਇ ਵਿਗਸੈ ਸਦਾ ਅਨਦਿਨੁ
ਜਾ ਆਪਿ ਸਾਚੇ ਭਾਵਏ ॥

Singing His Glorious Praises continually, night and day,
one blossoms forth, when it is pleasing to the True Lord.

ਅਹੰਕਾਰੁ ਹਉਮੈ ਤਜੈ ਮਾਇਆ
ਸਹਜਿ ਨਾਮਿ ਸਮਾਵਏ ॥

Egotism, self-conceit and Maya are forsaken, and he is
intuitively absorbed into the Naam.

ਆਪਿ ਕਰਤਾ ਕਰੇ ਸੋਈ ਆਪਿ
ਦੇਇ ਤ ਪਾਈਐ ॥

The Creator Himself acts; when He gives, then we receive.

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ
ਧਿਆਈਐ ਜੀਉ ॥੧॥

When the Dear Lord grants His Grace, we meditate on the
Naam. ||1||

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ
ਜੀਉ ॥

Deep within, I feel true love for the Perfect True Guru.

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ
ਨ ਵੀਸਰੈ ਜੀਉ ॥

I serve Him day and night; I never forget Him.

ਕਦੇ ਨ ਵਿਸਾਰੀ ਅਨਦਿਨੁ ਸਮਾਰੀ
ਜਾ ਨਾਮੁ ਲਈ ਤਾ ਜੀਵਾ ॥

I never forget Him; I remember Him night and day. When
I chant the Naam, then I live.

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ
ਗੁਰਮੁਖਿ ਅੰਮ੍ਰਿਤੁ ਪੀਵਾ ॥

With my ears, I hear about Him, and my mind is satisfied.
As Gurmukh, I drink in the Ambrosial Nectar.

ਨਦਰਿ ਕਰੇ ਤਾ ਸਤਿਗੁਰੁ ਮੇਲੇ
ਅਨਦਿਨੁ ਬਿਬੇਕ ਬੁਧਿ ਬਿਚਰੈ ॥

If He bestows His Glance of Grace, then I shall meet the
True Guru; my discriminating intellect would contemplate
Him, night and day.

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

Deep within, I feel true love for the Perfect True Guru. ||2||

ਸਤਸੰਗਤਿ ਮਿਲੈ ਵਡਭਾਗਿ ਤਾ
ਹਰਿ ਰਸੁ ਆਵਏ ਜੀਉ ॥

ਅਨਦਿਨੁ ਰਹੈ ਲਿਵ ਲਾਇ ਤ
ਸਹਜਿ ਸਮਾਵਏ ਜੀਉ ॥

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ
ਸਦਾ ਅਤੀਤੁ ਬੈਰਾਗੀ ॥

ਹਲਤਿ ਪਲਤਿ ਸੋਭਾ ਜਗ ਅੰਤਰਿ
ਰਾਮ ਨਾਮਿ ਲਿਵ ਲਾਗੀ ॥

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ
ਕਰੇ ਸੁ ਭਾਵਏ ॥

ਸਤਸੰਗਤਿ ਮਿਲੈ ਵਡਭਾਗਿ ਤਾ
ਹਰਿ ਰਸੁ ਆਵਏ ਜੀਉ ॥੩॥

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ
ਜੋਹਿਆ ਜੀਉ ॥

ਹਾਇ ਹਾਇ ਕਰੇ ਦਿਨੁ ਰਾਤਿ
ਮਾਇਆ ਦੁਖਿ ਮੋਹਿਆ ਜੀਉ ॥

ਮਾਇਆ ਦੁਖਿ ਮੋਹਿਆ ਹਉਮੈ
ਰੋਹਿਆ ਮੇਰੀ ਮੇਰੀ ਕਰਤ
ਵਿਹਾਵਏ ॥

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ
ਅੰਤਿ ਗਇਆ ਪਛੁਤਾਵਏ ॥

ਬਿਨੁ ਨਾਵੈ ਕੇ ਸਾਥਿ ਨ ਚਾਲੈ ਪ੍ਰਭੁ
ਕਲਤ੍ਰੁ ਮਾਇਆ ਧੋਹਿਆ ॥

ਦੂਜੈ ਭਾਇ ਦੁਖੁ ਹੋਇ ਮਨਮੁਖਿ
ਜਮਿ ਜੋਹਿਆ ਜੀਉ ॥੪॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ
ਹਰਿ ਪਾਇਆ ਜੀਉ ॥

ਸਦਾ ਰਹੈ ਕਰ ਜੋਤਿ ਪ੍ਰਭੁ ਮਨਿ
ਭਾਇਆ ਜੀਉ ॥

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ
ਹੁਕਮੁ ਮੰਨਿ ਸੁਖੁ ਪਾਇਆ ॥

By great good fortune, one joins the Sat Sangat, the True Congregation; then, one comes to savor the subtle essence of the Lord.

Night and day, he remains lovingly focused on the Lord; he merges in celestial peace.

Merging in celestial peace, he becomes pleasing to the Lord's Mind; he remains forever unattached and untouched.

He receives honor in this world and the next, lovingly focused on the Lord's Name.

He is liberated from both pleasure and pain; he is pleased by whatever God does.

By great good fortune, one joins the Sat Sangat, the True Congregation, and then, one comes to savor the subtle essence of the Lord. ||3||

In the love of duality, there is pain and suffering; the Messenger of Death eyes the self-willed manmukhs.

They cry and howl, day and night, caught by the pain of Maya.

Caught by the pain of Maya, provoked by his ego, he passes his life crying out, "Mine, mine!"

He does not remember God, the Giver, and in the end, he departs regretting and repenting.

Without the Name, nothing shall go along with him; not his children, spouse or the enticements of Maya.

In the love of duality, there is pain and suffering; the Messenger of Death eyes the self-willed manmukhs. ||4||

Granting His Grace, the Lord has merged me with Himself; I have found the Mansion of the Lord's Presence.

I remain standing with my palms pressed together; I have become pleasing to God's Mind.

When one is pleasing to God's Mind, then he merges in the Hukam of the Lord's Command; surrendering to His Hukam, he finds peace.

ਅਨਦਿਨੁ ਜਪਤ ਰਹੈ ਦਿਨੁ ਰਾਤੀ
ਸਹਜੇ ਨਾਮੁ ਧਿਆਇਆ ॥

ਨਾਮੇ ਨਾਮੁ ਮਿਲੀ ਵਡਿਆਈ
ਨਾਨਕ ਨਾਮੁ ਮਨਿ ਭਾਵਏ ॥

ਕਰਿ ਕਿਰਪਾ ਲੇਹੁ ਮਿਲਾਇ ਮਹਲੁ
ਹਰਿ ਪਾਵਏ ਜੀਉ ॥੫॥੧॥

੬੯੧

ਧਨਾਸਰੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਦੀਨ ਦਇਆਲ ਜਿਸੁ
ਸੰਗਿ ਹਰਿ ਗਾਵੀਐ ਜੀਉ ॥

ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ
ਰਾਵੀਐ ਜੀਉ ॥

ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ
ਮਰਨ ਦੁਖ ਨਾਸਏ ॥

ਪੁਰਿ ਕਰਮੁ ਲਿਖਿਆ ਸਾਚੁ
ਸਿਖਿਆ ਕਟੀ ਜਮ ਕੀ ਫਾਸਏ ॥

ਭੈ ਭਰਮ ਨਾਠੇ ਛੁਟੀ ਗਾਠੇ ਜਮ
ਪੰਥਿ ਮੂਲਿ ਨ ਆਵੀਐ ॥

ਬਿਨਵੰਤਿ ਨਾਨਕ ਧਾਰਿ ਕਿਰਪਾ
ਸਦਾ ਹਰਿ ਗੁਣ ਗਾਵੀਐ ॥੧॥

ਨਿਧਰਿਆ ਧਰ ਏਕੁ ਨਾਮੁ ਨਿਰੰਜਨੋ
ਜੀਉ ॥

ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ
ਜੀਉ ॥

ਦੁਖ ਹਰਤ ਕਰਤਾ ਸੁਖਹ ਸੁਆਮੀ
ਸਰਣਿ ਸਾਧੂ ਆਇਆ ॥

ਸੰਸਾਰੁ ਸਾਗਰੁ ਮਹਾ ਬਿਖੜਾ ਪਲ
ਏਕ ਮਾਹਿ ਤਰਾਇਆ ॥

Night and day, he chants the Lord's Name, day and night;
intuitively, naturally, he meditates on the Naam, the Name
of the Lord.

Through the Naam, the glorious greatness of the Naam is
obtained; the Naam is pleasing to Nanak's mind.

Granting His Grace, the Lord has merged me with Himself;
I have found the Mansion of the Lord's Presence. ||5||1||

691

Dhanaasaree, Fifth Mahalaa, Chhant:

One Universal Creator God.

By The Grace Of The True Guru:

The True Guru is merciful to the meek; in His Presence,
the Lord's Praises are sung.

The Ambrosial Name of the Lord is chanted in the Saadh
Sangat, the Company of the Holy.

Vibrating, and worshipping the One Lord in the Company
of the Holy, the pains of birth and death are removed.

Those who have such karma pre-ordained, study and
learn the Truth; the noose of Death is removed from
their necks.

Their fears and doubts are dispelled, the knot of death is
untied, and they never have to walk on Death's path.

Prays Nanak, shower me with Your Mercy, Lord; let me
sing Your Glorious Praises forever. ||1||

The Name of the One, Immaculate Lord is the Support of
the unsupported.

You are the Giver, the Great Giver, the Dispeller of all
sorrow.

O Destroyer of pain, Creator Lord, Master of peace and
bliss, I have come seeking the Sanctuary of the Holy;

please, help me to cross over the terrifying and difficult
world-ocean in an instant.

ਪੁਰਿ ਰਹਿਆ ਸਰਬ ਥਾਈ ਗੁਰ
ਗਿਆਨੁ ਨੇੜੀ ਅੰਜਨੋ ॥

ਬਿਨਵੰਤਿ ਨਾਨਕ ਸਦਾ ਸਿਮਰੀ
ਸਰਬ ਦੁਖ ਭੈ ਭੰਜਨੋ ॥੨॥

ਆਪਿ ਲੀਏ ਲੜਿ ਲਾਇ ਕਿਰਪਾ
ਧਾਰੀਆ ਜੀਉ ॥

ਮੋਹਿ ਨਿਰਗੁਣ ਨੀਚੁ ਅਨਾਥੁ
ਪ੍ਰਭ ਅਗਮ ਅਪਾਰੀਆ
ਜੀਉ ॥

ਦਇਆਲ ਸਦਾ ਕ੍ਰਿਪਾਲ ਸੁਆਮੀ
ਨੀਚ ਥਾਪਣਹਾਰਿਆ ॥

ਜੀਅ ਜੰਤ ਸਭਿ ਵਸਿ ਤੇਰੈ ਸਗਲ
ਤੇਰੀ ਸਾਰਿਆ ॥

ਆਪਿ ਕਰਤਾ ਆਪਿ ਭੁਗਤਾ ਆਪਿ
ਸਗਲ ਬੀਚਾਰੀਆ ॥

ਬਿਨਵੰਤਿ ਨਾਨਕ ਗੁਣ ਗਾਇ
ਜੀਵਾ ਹਰਿ ਜਪੁ ਜਪਉ
ਬਨਵਾਰੀਆ ॥੩॥

ਤੇਰਾ ਦਰਸੁ ਅਪਾਰੁ ਨਾਮੁ ਅਮੋਲਈ
ਜੀਉ ॥

ਨਿਤਿ ਜਪਹਿ ਤੇਰੇ ਦਾਸ ਪੁਰਖ
ਅਤੋਲਈ ਜੀਉ ॥

ਸੰਤ ਰਸਨ ਵੂਠਾ ਆਪਿ ਤੂਠਾ ਹਰਿ
ਰਸਹਿ ਸੇਈ ਮਾਤਿਆ ॥

ਗੁਰ ਚਰਨ ਲਾਗੇ ਮਹਾ ਭਾਗੇ ਸਦਾ
ਅਨਦਿਨੁ ਜਾਗਿਆ ॥

ਸਦ ਸਦਾ ਸਿੰਮ੍ਰਤਬੁ ਸੁਆਮੀ ਸਾਸਿ
ਸਾਸਿ ਗੁਣ ਬੋਲਈ ॥

ਬਿਨਵੰਤਿ ਨਾਨਕ ਪੂਰਿ ਸਾਧੂ ਨਾਮੁ
ਪ੍ਰਭੁ ਅਮੋਲਈ ॥੪॥੧॥

I saw the Lord pervading and permeating everywhere,
when the healing ointment of the Guru's wisdom was
applied to my eyes.

Prays Nanak, remember Him forever in meditation, the
Destroyer of all sorrow and fear. ||2||

He Himself has attached me to the hem of His robe; He
has showered me with His Mercy.

I am worthless, lowly and helpless; God is unfathomable
and infinite.

My Lord and Master is always merciful, kind and
compassionate; He uplifts and establishes the lowly.

All beings and creatures are under Your power; You take
care of all.

He Himself is the Creator, and He Himself is the Enjoyer;
He Himself is the Contemplator of all.

Prays Nanak, singing Your Glorious Praises, I live,
chanting the Chant of the Lord, the Lord of the world-
forest. ||3||

The Blessed Vision of Your Darshan is incomparable; Your
Name is utterly priceless.

O my Incomputable Lord, Your humble servants ever
meditate on You.

You dwell on the tongues of the Saints, by Your own
pleasure; they are intoxicated with Your sublime essence,
O Lord.

Those who are attached to Your feet are very blessed; night
and day, they remain always awake and aware.

Forever and ever, meditate in remembrance on the Lord
and Master; with each and every breath, speak His
Glorious Praises.

Prays Nanak, let me become the dust of the feet of the
Saints. God's Name is invaluable. ||4||1||

ਰਾਗੁ ਧਨਾਸਰੀ ਬਾਣੀ
ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਸਨਕ ਸਨੰਦ ਮਹੇਸ ਸਮਾਨਾਂ ॥
ਸੇਖਨਾਗਿ ਤੇਰੇ ਮਰਮੁ ਨ ਜਾਨਾਂ ॥੧॥

ਸੰਤਸੰਗਤਿ ਰਾਮੁ ਰਿਦੈ ਬਸਾਈ
॥੧॥ ਰਹਾਉ ॥

ਹਨੂਮਾਨ ਸਰਿ ਗਰੁੜ ਸਮਾਨਾਂ ॥
ਸੁਰਪਤਿ ਨਰਪਤਿ ਨਹੀ ਗੁਨ
ਜਾਨਾਂ ॥੨॥

ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥
ਕਮਲਾਪਤਿ ਕਵਲਾ ਨਹੀ ਜਾਨਾਂ ॥੩॥

ਕਹਿ ਕਬੀਰ ਸੋ ਭਰਮੈ ਨਾਹੀ ॥ ਪਗ
ਲਗਿ ਰਾਮ ਰਹੈ ਸਰਨਾਂਹੀ ॥੪॥੧॥

੬੯੨

ਦਿਨ ਤੇ ਪਹਰ ਪਹਰ ਤੇ ਘਰੀਆਂ
ਆਵ ਘਟੈ ਤਨੁ ਛੀਜੈ ॥

ਕਾਲੁ ਅਹੇਰੀ ਫਿਰੈ ਬਧਿਕ ਜਿਉ
ਕਹਹੁ ਕਵਨ ਬਿਧਿ ਕੀਜੈ ॥੧॥

ਸੋ ਦਿਨੁ ਆਵਨ ਲਾਗਾ ॥

ਮਾਤ ਪਿਤਾ ਭਾਈ ਸੁਤ ਬਨਿਤਾ
ਕਹਹੁ ਕੋਊ ਹੈ ਕਾ ਕਾ ॥੧॥
ਰਹਾਉ ॥

ਜਬ ਲਗੁ ਜੋਤਿ ਕਾਇਆ ਮਹਿ
ਬਰਤੈ ਆਪਾ ਪਸੁ ਨ ਬੂਝੈ ॥

ਲਾਲਚ ਕਰੈ ਜੀਵਨ ਪਦ ਕਾਰਨ
ਲੋਚਨ ਕਛੁ ਨ ਬੂਝੈ ॥੨॥

ਕਹਤ ਕਬੀਰ ਸੁਨਹੁ ਰੇ ਪ੍ਰਾਨੀ
ਛੋਡਹੁ ਮਨ ਕੇ ਭਰਮਾ ॥

Raag Dhanaasaree, The Word Of
Devotee Kabeer Jee:

One Universal Creator God.

By The Grace Of The True Guru:

Beings like Sanak, Sanand, Shiva and Shaysh-naaga -
none of them know Your mystery, Lord. ||1||

In the Society of the Saints, the Lord dwells within the
heart. ||1||Pause||

Beings like Hanumaan, Garura, Indra the King of the
gods and the rulers of humans - none of them know Your
Glories, Lord. ||2||

The four Vedas, the Simritees and the Puraanas, Vishnu
the Lord of Lakshmi and Lakshmi herself - none of them
know the Lord. ||3||

Says Kabeer, one who falls at the Lord's feet, and remains
in His Sanctuary, does not wander around lost. ||4||1||

692

Day by day, hour by hour, life runs its course, and the body
withers away.

Death, like a hunter, a butcher, is on the prowl; tell me,
what can we do? ||1||

That day is rapidly approaching.

Mother, father, siblings, children and spouse - tell me, who
belongs to whom? ||1||Pause||

As long as the light remains in the body, the beast does not
understand himself.

He acts in greed to maintain his life and status, and sees
nothing with his eyes. ||2||

Says Kabeer, listen, O mortal: Renounce the doubts of
your mind.

ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ
ਏਕ ਕੀ ਸਰਨਾਂ ॥੩॥੨॥

Chant only the One Naam, the Name of the Lord, O
mortal, and seek the Sanctuary of the One Lord. ||3||2||

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ
ਕਉ ਅਚਰਜੁ ਕਾਹੋ ॥

That humble being, who knows even a little about loving
devotional worship - what surprises are there for him?

ਜਿਉ ਜਲੁ ਜਲ ਮਹਿ ਪੈਸਿ ਨ
ਨਿਕਸੈ ਤਿਉ ਢੁਰਿ ਮਿਲਿਓ
ਜੁਲਾਹੋ ॥੧॥

Like water, dripping into water, which cannot be separated
out again, so is the weaver Kabeer, with softened heart,
merged into the Lord. ||1||

ਹਰਿ ਕੇ ਲੋਗਾ ਮੈ ਤਉ ਮਤਿ ਕਾ
ਭੋਰਾ ॥

O people of the Lord, I am just a simple-minded fool.

ਜਉ ਤਨੁ ਕਾਸੀ ਤਜਹਿ ਕਬੀਰਾ
ਰਮਈਐ ਕਹਾ ਨਿਹੋਰਾ ॥੧॥
ਰਹਾਉ ॥

If Kabeer were to leave his body at Benares, and so
liberate himself, what obligation would he have to the
Lord? ||1||Pause||

ਕਹਤੁ ਕਬੀਰੁ ਸੁਨਹੁ ਰੇ ਲੋਈ
ਭਰਮਿ ਨ ਭੂਲਹੁ ਕੋਈ ॥

Says Kabeer, listen, O people - do not be deluded by doubt.

ਕਿਆ ਕਾਸੀ ਕਿਆ ਉਖਰੁ ਮਗਹਰੁ
ਰਾਮੁ ਰਿਦੈ ਜਉ ਹੋਈ ॥੨॥੩॥

What is the difference between Benares and the barren
land of Maghar, if the Lord is within one's heart? ||2||3||

ਇੰਦ੍ਰੁ ਲੋਕ ਸਿਵ ਲੋਕਹਿ ਜੈਬੋ ॥

Mortals may go to the Realm of Indra, or the Realm of
Shiva,

ਓਛੇ ਤਪ ਕਰਿ ਬਾਹੁਰਿ ਐਬੋ ॥੧॥

but because of their hypocrisy and false prayers, they must
leave again. ||1||

ਕਿਆ ਮਾਂਗਉ ਕਿਛੁ ਬਿਰੁ ਨਾਹੀ ॥
ਰਾਮ ਨਾਮ ਰਖੁ ਮਨ ਮਾਹੀ ॥੧॥
ਰਹਾਉ ॥

What should I ask for? Nothing lasts forever.

Enshrine the Lord's Name within your mind. ||1||Pause||

ਸੋਭਾ ਰਾਜ ਬਿਭੈ ਬਡਿਆਈ ॥
ਅੰਤਿ ਨ ਕਾਹੂ ਸੰਗ ਸਹਾਈ ॥੨॥

Fame and glory, power, wealth and glorious greatness
- none of these will go with you or help you in the end. ||2||

ਪੁਤ੍ਰੁ ਕਲਤ੍ਰੁ ਲਛਮੀ ਮਾਇਆ ॥
ਇਨ ਤੇ ਕਹੁ ਕਵਨੈ ਸੁਖੁ
ਪਾਇਆ ॥੩॥

Children, spouse, wealth and Maya
- who has ever obtained peace from these? ||3||

ਕਹਤ ਕਬੀਰ ਅਵਰ ਨਹੀ ਕਾਮਾ ॥
ਹਮਰੈ ਮਨ ਧਨ ਰਾਮ ਕੋ
ਨਾਮਾ ॥੪॥੪॥

Says Kabeer, nothing else is of any use.

Within my mind is the wealth of the Lord's Name. ||4||4||

ਰਾਮ ਸਿਮਰਿ ਰਾਮ ਸਿਮਰਿ ਰਾਮ
ਸਿਮਰਿ ਭਾਈ ॥

Remember the Lord, remember the Lord, remember the
Lord in meditation, O Siblings of Destiny.

ਰਾਮ ਨਾਮ ਸਿਮਰਨ ਬਿਨੁ
ਬੂਡਤੇ ਅਧਿਕਾਈ ॥੧॥
ਰਹਾਉ ॥

Without remembering the Lord's Name in meditation, a
great many are drowned. ||1||Pause||

ਬਨਿਤਾ ਸੁਤ ਦੇਹ ਗ੍ਰੇਹ ਸੰਪਤਿ
ਸੁਖਦਾਈ ॥

Your spouse, children, body, house and possessions - you
think these will give you peace.

ਇਨ੍ਹ ਮੈ ਕਛੁ ਨਾਹਿ ਤੇਰੇ ਕਾਲ
ਅਵਧ ਆਈ ॥੧॥

But none of these shall be yours, when the time of death
comes. ||1||

ਅਜਾਮਲ ਗਜ ਗਨਿਕਾ ਪਤਿਤ
ਕਰਮ ਕੀਨੇ ॥

Ajaamal, the elephant, and the prostitute committed
many sins,

ਤੇਉ ਉਤਰਿ ਪਾਰਿ ਪਰੇ ਰਾਮ ਨਾਮ
ਲੀਨੇ ॥੨॥

but still, they crossed over the world-ocean, by chanting
the Lord's Name. ||2||

ਸੂਕਰ ਕੂਕਰ ਜੋਨਿ ਭ੍ਰਮੇ ਤਉ ਲਾਜ
ਨ ਆਈ ॥

You have wandered in reincarnation, as pigs and dogs - did
you feel no shame?

ਰਾਮ ਨਾਮ ਛਾਡਿ ਅੰਮ੍ਰਿਤ ਕਾਹੇ
ਬਿਖੁ ਖਾਈ ॥੩॥

Forsaking the Ambrosial Name of the Lord, why do you
eat poison? ||3||

ਤਜਿ ਭਰਮ ਕਰਮ ਬਿਧਿ ਨਿਖੇਧ
ਰਾਮ ਨਾਮੁ ਲੇਹੀ ॥

Abandon your doubts about do's and don'ts, and take to
the Lord's Name.

ਗੁਰ ਪ੍ਰਸਾਦਿ ਜਨ ਕਬੀਰ ਰਾਮੁ
ਕਰਿ ਸਨੇਹੀ ॥੪॥੫॥

By Guru's Grace, O servant Kabeer, love the Lord. ||4||5||

ਧਨਾਸਰੀ ਬਾਈ
ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥

Dhanaasaree, The Word Of
Devotee Naam Dayv Jee:

One Universal Creator God.

By The Grace Of The True Guru:

ਗਹਰੀ ਕਰਿ ਕੈ ਨੀਵ ਖੁਦਾਈ
ਉਪਰਿ ਮੰਡਪ ਛਾਏ ॥

They dig deep foundations, and build lofty palaces.

ਮਾਰਕੰਡੇ ਤੇ ਕੋ ਅਧਿਕਾਈ ਜਿਨਿ
ਤ੍ਰਿਣ ਧਰਿ ਮੂੰਡ ਬਲਾਏ ॥੧॥

Can anyone live longer than Markanda, who passed his
days with only a handful of straw upon his head? ||1||

ਹਮਰੋ ਕਰਤਾ ਰਾਮੁ ਸਨੇਹੀ ॥

The Creator Lord is our only friend.

ਕਾਹੇ ਰੇ ਨਰ ਗਰਬੁ ਕਰਤ ਹੁ
ਬਿਨਸਿ ਜਾਇ ਝੂਠੀ ਦੇਹੀ ॥੧॥
ਰਹਾਉ ॥

੬੯੩

ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ
ਸੇ ਭਾਈ ॥

ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ
ਗਿਰਝਨ ਖਾਈ ॥੨॥

ਸਰਬ ਸੋਇਨ ਕੀ ਲੰਕਾ ਹੋਤੀ
ਰਾਵਨ ਸੇ ਅਪਿਕਾਈ ॥

ਕਹਾ ਭਇਓ ਦਰਿ ਬਾਂਧੇ ਹਾਥੀ ਖਿਨ
ਮਹਿ ਭਈ ਪਰਾਈ ॥੩॥

ਦੁਰਬਾਸਾ ਸਿਉ ਕਰਤ ਠਗਉਰੀ
ਜਾਦਵ ਏ ਫਲ ਪਾਏ ॥

ਕ੍ਰਿਪਾ ਕਰੀ ਜਨ ਅਪੁਨੇ ਉਪਰ
ਨਾਮਦੇਉ ਹਰਿ ਗੁਨ ਗਾਏ ॥੪॥੧॥

ਦਸ ਬੈਰਾਗਨਿ ਮੋਹਿ ਬਸਿ ਕੀਨੀ
ਪੰਚਹੁ ਕਾ ਮਿਟ ਨਾਵਉ ॥

ਸਤਰਿ ਦੋਇ ਭਰੇ ਅੰਮ੍ਰਿਤ ਸਰਿ
ਬਿਖੁ ਕਉ ਮਾਰਿ ਕਢਾਵਉ ॥੧॥

ਪਾਛੈ ਬਹੁਰਿ ਨ ਆਵਨੁ ਪਾਵਉ ॥

ਅੰਮ੍ਰਿਤ ਬਾਣੀ ਘਟ ਤੇ ਉਚਰਉ
ਆਤਮ ਕਉ ਸਮਝਾਵਉ ॥੧॥
ਰਹਾਉ ॥

ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ
ਮਿੰਨਤਿ ਲਗਿ ਪਾਵਉ ॥

ਸੰਤਨ ਕੇ ਹਮ ਉਲਟੇ ਸੇਵਕ ਭਗਤਨ
ਤੇ ਡਰਪਾਵਉ ॥੨॥

ਇਹ ਸੰਸਾਰ ਤੇ ਤਬ ਹੀ ਛੂਟਉ ਜਉ
ਮਾਇਆ ਨਹ ਲਪਟਾਵਉ ॥

O man, why are you so proud? This body is only
temporary - it shall pass away. ||1||Pause||

693

The Kaurvas, who had brothers like Duryodhan, used to
proclaim, "This is ours! This is ours!"

Their royal procession extended over sixty miles, and yet
their bodies were eaten by vultures. ||2||

Sri Lanka was totally rich with gold; was anyone greater
than its ruler Raavan?

What happened to the elephants, tethered at his gate? In an
instant, it all belonged to someone else. ||3||

The Yaadvas deceived Durbaasaa, and received their
rewards.

The Lord has shown mercy to His humble servant, and now
Naam Dayv sings the Glorious Praises of the Lord. ||4||1||

I have brought the ten sensory organs under my control,
and erased every trace of the five thieves.

I have filled the seventy-two thousand nerve channels with
Ambrosial Nectar, and drained out the poison. ||1||

I shall not come into the world again.

I chant the Ambrosial Bani of the Word from the depths of
my heart, and I have instructed my soul. ||1||Pause||

I fell at the Guru's feet and begged of Him; with the
mighty axe, I have chopped off emotional attachment.

Turning away from the world, I have become the servant
of the Saints; I fear no one except the Lord's devotees. ||2||

I shall be released from this world, when I stop clinging
to Maya.

ਮਾਇਆ ਨਾਮੁ ਗਰਭ ਜੋਨਿ ਕਾ
ਤਿਹ ਤਜਿ ਦਰਸਨੁ ਪਾਵਉ ॥੩॥

Maya is the name of the power which causes us to be born;
renouncing it, we obtain the Blessed Vision of the Lord's
Darshan. ||3||

ਇਤੁ ਕਰਿ ਭਗਤਿ ਕਰਹਿ ਜੋ ਜਨ
ਤਿਨ ਭਉ ਸਗਲ ਚੁਕਾਈਐ ॥

That humble being, who performs devotional worship in
this way, is rid of all fear.

ਕਹਤ ਨਾਮਦੇਉ ਬਾਹਰਿ ਕਿਆ
ਭਰਮਹੁ ਇਹ ਸੰਜਮ ਹਰਿ
ਪਾਈਐ ॥੪॥੨॥

Says Naam Dayv, why are you wandering around out
there? This is the way to find the Lord. ||4||2||

ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ
ਬਾਲਹਾ ਕਰਹਲਾ ॥

As water is very precious in the desert, and the creeper
weeds are dear to the camel,

ਜਿਉ ਕੁਰੰਕ ਨਿਸਿ ਨਾਦੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੧॥

and the tune of the hunter's bell at night is enticing to the
deer, so is the Lord to my mind. ||1||

ਤੇਰਾ ਨਾਮੁ ਰੂੜੇ ਰੂਪੁ ਰੂੜੇ ਅਤਿ
ਰੰਗ ਰੂੜੇ ਮੇਰੈ ਰਾਮਈਆ ॥੧॥
ਰਹਾਉ ॥

Your Name is so beautiful! Your form is so beautiful! Your
Love is so very beautiful, O my Lord. ||1||Pause||

ਜਿਉ ਧਰਣੀ ਕਉ ਇੰਦੁ ਬਾਲਹਾ
ਕੁਸਮ ਬਾਸੁ ਜੈਸੇ ਭਵਰਲਾ ॥

As rain is dear to the earth, and the flower's fragrance is
dear to the bumble bee,

ਜਿਉ ਕੋਕਿਲ ਕਉ ਅੰਬੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੨॥

and the mango is dear to the cuckoo, so is the Lord to my
mind. ||2||

ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ
ਸਰੋਵਰ ਹੰਸੁਲਾ ॥

As the sun is dear to the chakvi duck, and the lake of Man
Sarovar is dear to the swan,

ਜਿਉ ਤਰੁਣੀ ਕਉ ਕੰਤੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੩॥

and the husband is dear to his wife, so is the Lord to my
mind. ||3||

ਬਾਰਿਕ ਕਉ ਜੈਸੇ ਖੀਰੁ ਬਾਲਹਾ
ਚਾੜਕ ਮੁਖ ਜੈਸੇ ਜਲਧਰਾ ॥

As milk is dear to the baby, and the raindrop is dear to the
mouth of the rainbird,

ਮਛਲੀ ਕਉ ਜੈਸੇ ਨੀਰੁ ਬਾਲਹਾ
ਤਿਉ ਮੇਰੈ ਮਨਿ ਰਾਮਈਆ ॥੪॥

and as water is dear to the fish, so is the Lord to my
mind. ||4||

ਸਾਧਿਕ ਸਿਧ ਸਗਲ ਮੁਨਿ ਚਾਹਹਿ
ਬਿਰਲੇ ਕਾਹੁ ਡੀਠੁਲਾ ॥

All the seekers, Siddhas and silent sages seek Him, but
only a rare few behold Him.

ਸਗਲ ਭਵਣ ਤੇਰੇ ਨਾਮੁ ਬਾਲਹਾ
ਤਿਉ ਨਾਮੇ ਮਨਿ ਬੀਠੁਲਾ ॥੫॥੩॥

Just as Your Name is dear to all the Universe, so is the
Lord dear to Naam Dayv's mind. ||5||3||

ਪਹਿਲ ਪੁਰੀਏ ਪੁੰਡਰਕ ਵਨਾ ॥
ਤਾ ਚੇ ਹੰਸਾ ਸਗਲੇ ਜਨਾਂ ॥
ਕ੍ਰਿਸ਼ਾ ਤੇ ਜਾਨਉ ਹਰਿ ਹਰਿ
ਨਾਚੰਤੀ ਨਾਚਨਾ ॥੧॥

First of all, the lotuses bloomed in the woods;
from them, all the swan-souls came into being.
Know that, through Krishna, the Lord, Har, Har, the dance
of creation dances. ||1||

ਪਹਿਲ ਪੁਰਸਾਬਿਰਾ ॥
ਅਥੋਨ ਪੁਰਸਾਦਮਰਾ ॥
ਅਸਗਾ ਅਸ ਉਸਗਾ ॥
ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ
ਸਾਗਰਾ ॥੧॥ ਰਹਾਉ ॥
ਨਾਚੰਤੀ ਗੋਪੀ ਜੰਨਾ ॥
ਨਈਆ ਤੇ ਬੈਰੇ ਕੰਨਾ ॥
ਤਰਕੁ ਨ ਚਾ ॥
ਭ੍ਰਮੀਆ ਚਾ ॥
ਕੇਸਵਾ ਬਚਉਨੀ ਅਈਏ ਮਈਏ
ਏਕ ਆਨ ਜੀਉ ॥੨॥

First of all, there was only the Primal Being.
From that Primal Being, Maya was produced.
All that is, is His.
In this Garden of the Lord, we all dance, like water in the
pots of the Persian wheel. ||1||Pause||
Women and men both dance.
There is no other than the Lord.
Don't dispute this,
and don't doubt this.
The Lord says, "This creation and I are one and the
same."||2||

੬੯੪

694

ਪਿੰਧੀ ਉਭਕਲੇ ਸੰਸਾਰਾ ॥
ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
ਤੂ ਕੁਨੁ ਰੇ ॥
ਮੈ ਜੀ ॥ ਨਾਮਾ ॥ ਹੋ ਜੀ ॥
ਆਲਾ ਤੇ ਨਿਵਾਰਣਾ ਜਮ
ਕਾਰਣਾ ॥੩॥੪॥

Like the pots on the Persian wheel, sometimes the world is
high, and sometimes it is low.
Wandering and roaming around, I have come at last to
Your Door.
"Who are you?"
"I am Naam Dayv, Sir."
O Lord, please save me from Maya, the cause of death. ||3||4||

ਪਤਿਤ ਪਾਵਨ ਮਾਧਉ ਬਿਰਦੁ
ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ
ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ
ਚਰਨਨ ਕੀ ॥

O Lord, You are the Purifier of sinners - this is Your innate
nature.
Blessed are those silent sages and humble beings, who
meditate on my Lord God. ||1||
I have applied to my forehead the dust of the feet of the
Lord of the Universe.

ਸੁਰਿ ਨਰ ਮੁਨਿ ਜਨ ਤਿਨਹੂ ਤੇ
ਦੁਰਿ ॥੧॥ ਰਹਾਉ ॥

ਦੀਨ ਕਾ ਦਇਆਲੁ ਮਾਧੋ ਗਰਬ
ਪਰਹਾਰੀ ॥

ਚਰਨ ਸਰਨ ਨਾਮਾ ਬਲਿ
ਤਿਹਾਰੀ ॥੨॥੫॥

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ
ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ
ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ
ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ
ਇਹੁ ਜਨਮੁ ਤੁਮ੍ਹਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ
ਜੀਵਉ ਚਿਰ ਭਇਓ ਦਰਸਨੁ
ਦੇਖੇ ॥੨॥੧॥

ਚਿਤ ਸਿਮਰਨੁ ਕਰਉ ਨੈਨ
ਅਵਿਲੋਕਨੇ ਸ੍ਰਵਨ ਬਾਨੀ ਸੁਜਸੁ
ਪੂਰਿ ਰਾਖਉ ॥

ਮਨੁ ਸੁ ਮਧੁਕਰੁ ਕਰਉ ਚਰਨ
ਹਿਰਦੇ ਧਰਉ ਰਸਨ ਅੰਮ੍ਰਿਤ ਰਾਮ
ਨਾਮ ਭਾਖਉ ॥੧॥

ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ
ਘਟੈ ॥

ਮੈ ਤਉ ਮੋਲਿ ਮਹਗੀ ਲਈ ਜੀਅ
ਸਟੈ ॥੧॥ ਰਹਾਉ ॥

This is something which is far away from the gods, mortal men and silent sages. ||1||Pause||

O Lord, Merciful to the meek, Destroyer of pride

- Naam Dayv seeks the Sanctuary of Your feet; he is a sacrifice to You. ||2||5||

Dhanaasree, Devotee Ravi Daas Jee:

One Universal Creator God.

By The Grace Of The True Guru:

There is none as forlorn as I am, and none as Compassionate as You; what need is there to test us now?

May my mind surrender to Your Word; please, bless Your humble servant with this perfection. ||1||

I am a sacrifice, a sacrifice to the Lord.

O Lord, why are You silent? ||Pause||

For so many incarnations, I have been separated from You, Lord; I dedicate this life to You.

Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

In my consciousness, I remember You in meditation; with my eyes, I behold You; I fill my ears with the Word of Your Bani, and Your Sublime Praise.

My mind is the bumble bee; I enshrine Your feet within my heart, and with my tongue, I chant the Ambrosial Name of the Lord. ||1||

My love for the Lord of the Universe does not decrease.

I paid for it dearly, in exchange for my soul. ||1||Pause||

ਸਾਧਸੰਗਤਿ ਬਿਨਾ ਭਾਉ ਨਹੀ
ਉਪਜੈ ਭਾਵ ਬਿਨੁ ਭਗਤਿ ਨਹੀ
ਹੋਇ ਤੇਰੀ ॥

Without the Saadh Sangat, the Company of the Holy, love for the Lord does not well up; without this love, Your devotional worship cannot be performed.

ਕਹੈ ਰਵਿਦਾਸੁ ਇਕ ਬੇਨਤੀ ਹਰਿ
ਸਿਉ ਪੈਜ ਰਾਖਹੁ ਰਾਜਾ ਰਾਮ
ਮੇਰੀ ॥੨॥੨॥

Ravi Daas offers this one prayer unto the Lord: please preserve and protect my honor, O Lord, my King. ||2||2||

ਨਾਮੁ ਤੇਰੋ ਆਰਤੀ ਮਜਨੁ
ਮੁਰਾਰੇ ॥

Your Name, Lord, is my adoration and cleansing bath.

ਹਰਿ ਕੇ ਨਾਮ ਬਿਨੁ ਝੂਠੇ ਸਗਲ
ਪਾਸਾਰੇ ॥੧॥ ਰਹਾਉ ॥

Without the Name of the Lord, all ostentatious displays are useless. ||1||Pause||

ਨਾਮੁ ਤੇਰੋ ਆਸਨੋ ਨਾਮੁ ਤੇਰੋ
ਉਰਸਾ ਨਾਮੁ ਤੇਰਾ ਕੇਸਰੋ ਲੇ
ਛਿਟਕਾਰੇ ॥

Your Name is my prayer mat, and Your Name is the stone to grind the sandalwood. Your Name is the saffron which I take and sprinkle in offering to You.

ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ
ਘਸਿ ਜਪੇ ਨਾਮੁ ਲੇ ਤੁਝਹਿ ਕਉ
ਚਾਰੇ ॥੧॥

Your Name is the water, and Your Name is the sandalwood. The chanting of Your Name is the grinding of the sandalwood. I take it and offer all this to You. ||1||

ਨਾਮੁ ਤੇਰਾ ਦੀਵਾ ਨਾਮੁ ਤੇਰੋ
ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ
ਪਸਾਰੇ ॥

Your Name is the lamp, and Your Name is the wick. Your Name is the oil I pour into it.

ਨਾਮੁ ਤੇਰੇ ਕੀ ਜੋਤਿ ਲਗਾਈ ਭਇਓ
ਉਜਿਆਰੇ ਭਵਨ ਸਗਲਾਰੇ ॥੨॥

Your Name is the light applied to this lamp, which enlightens and illuminates the entire world. ||2||

ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ
ਭਾਰ ਅਠਾਰਹ ਸਗਲ ਜੂਠਾਰੇ ॥

Your Name is the thread, and Your Name is the garland of flowers. The eighteen loads of vegetation are all too impure to offer to You.

ਤੇਰੋ ਕੀਆ ਤੁਝਹਿ ਕਿਆ ਅਰਪਉ
ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥

Why should I offer to You, that which You Yourself created? Your Name is the fan, which I wave over You. ||3||

ਦਸ ਅਠਾ ਅਠਸਠੇ ਚਾਰੇ ਖਾਣੀ
ਇਹੈ ਵਰਤਣਿ ਹੈ ਸਗਲ ਸੰਸਾਰੇ ॥

The whole world is engrossed in the eighteen Puraanas, the sixty-eight sacred shrines of pilgrimage, and the four sources of creation.

ਕਹੈ ਰਵਿਦਾਸੁ ਨਾਮੁ ਤੇਰੋ
ਆਰਤੀ ਸਤਿ ਨਾਮੁ ਹੈ ਹਰਿ ਭੋਗ
ਤੁਹਾਰੇ ॥੪॥੩॥

Says Ravi Daas, Your Name is my Aartee, my lamp-lit worship-service. The True Name, Sat Naam, is the food which I offer to You. ||4||3||

੬੯੫

ਧਨਾਸਰੀ ਬਾਣੀ
ਭਗਤਾਂ ਕੀ ਤ੍ਰਿਲੋਚਨ
ੴ ਸਤਿਗੁਰ ਪ੍ਰਸਾਦਿ ॥

ਨਾਰਾਇਣ ਨਿੰਦਸਿ ਕਾਇ ਭੂਲੀ
ਗਵਾਰੀ ॥

ਦੁਕ੍ਰਿਤ ਸੁਕ੍ਰਿਤ ਥਾਰੋ ਕਰਮੁ ਰੀ ॥੧॥
ਰਹਾਉ ॥

ਸੰਕਰਾ ਮਸਤਕਿ ਬਸਤਾ ਸੁਰਸਰੀ
ਇਸਨਾਨ ਰੇ ॥

ਕੁਲ ਜਨ ਮਧੇ ਮਿਲਿੰ ਸਾਰਗ
ਪਾਨ ਰੇ ॥

ਕਰਮ ਕਰਿ ਕਲੰਕੁ ਮਫੀਟਸਿ
ਰੀ ॥੧॥

ਬਿਸ੍ਰੁ ਕਾ ਦੀਪਕੁ ਸ੍ਰਾਮੀ ਤਾ ਚੇ ਰੇ
ਸੁਆਰਥੀ ਪੰਖੀ ਰਾਇ ਗਰੁਤ ਤਾ ਚੇ
ਬਾਧਵਾ ॥

ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥

ਅਨਿਕ ਪਾਤਿਕ ਹਰਤਾ ਤ੍ਰਿਭਵਣ
ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ
ਲਹੈ ਨ ਪਾਰੁ ਰੀ ॥

ਕਰਮ ਕਰਿ ਕਪਾਲੁ ਮਫੀਟਸਿ
ਰੀ ॥੩॥

ਅੰਮ੍ਰਿਤ ਸਸੀਅ ਧੇਨ ਲਛਿਮੀ
ਕਲਪਤਰ ਸਿਖਰਿ ਸੁਨਾਗਰ ਨਦੀ
ਚੇ ਨਾਥੰ ॥

ਕਰਮ ਕਰਿ ਖਾਰੁ ਮਫੀਟਸਿ ਰੀ ॥੪॥

ਦਾਧੀਲੇ ਲੰਕਾ ਗੜੁ ਉਪਾੜੀਲੇ
ਰਾਵਣ ਬਣੁ ਸਲਿ ਬਿਸਲਿ ਆਣਿ
ਤੋਖੀਲੇ ਹਰੀ ॥

695

Dhanaasaree, The Word Of
Devotee Trilochan Jee:

One Universal Creator God.
By The Grace Of The True Guru:

Why do you slander the Lord? You are ignorant and
deluded.

Pain and pleasure are the result of your own actions.
||1||Pause||

The moon dwells in Shiva's forehead; it takes its cleansing
bath in the Ganges.

Among the men of the moon's family, Krishna was born;

even so, the stains from its past actions remain on the
moon's face. ||1||

Aruna was a charioteer; his master was the sun, the lamp
of the world. His brother was Garuda, the king of birds;

and yet, Aruna was made a cripple, because of the karma
of his past actions. ||2||

Shiva, the destroyer of countless sins, the Lord and Master
of the three worlds, wandered from sacred shrine to sacred
shrine; he never found an end to them.

And yet, he could not erase the karma of cutting off
Brahma's head. ||3||

Through the nectar, the moon, the wish-fulfilling cow,
Lakshmi, the miraculous tree of life, Sikhar the sun's
horse, and Dhanavantar the wise physician - all arose from
the ocean, the lord of rivers;

and yet, because of its karma, its saltiness has not left it. ||4||

Hanuman burnt the fortress of Sri Lanka, uprooted the
garden of Raawan, and brought healing herbs for the
wounds of Lachhman, pleasing Lord Raamaa;

ਕਰਮ ਕਰਿ ਕਛੁਉਟੀ ਮਫੀਟਸਿ
ਰੀ ॥੫॥

and yet, because of his karma, he could not be rid of his
loin cloth. ||5||

ਪੂਰਬਲੇ ਕ੍ਰਿਤ ਕਰਮੁ ਨ ਮਿਟੈ ਰੀ
ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ
ਰਾਮ ਚੇ ਨਾਮੰ ॥

The karma of past actions cannot be erased, O wife of my
house; this is why I chant the Name of the Lord.

ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥

So prays Trilochan, Dear Lord. ||6||1||

ਸ੍ਰੀ ਸੈਣੁ ॥

Sri Sain:

ਧੂਪ ਦੀਪ ਘ੍ਰਿਤ ਸਾਜਿ ਆਰਤੀ ॥

With incense, lamps and ghee, I offer this lamp-lit worship
service.

ਵਾਰਨੇ ਜਾਉ ਕਮਲਾ ਪਤੀ ॥੧॥

I am a sacrifice to the Lord of Lakshmi. ||1||

ਮੰਗਲਾ ਹਰਿ ਮੰਗਲਾ ॥ ਨਿਤ
ਮੰਗਲੁ ਰਾਜਾ ਰਾਮ ਰਾਇ ਕੋ ॥੧॥
ਰਹਾਉ ॥

Hail to You, Lord, hail to You! Again and again, hail to
You, Lord King, Ruler of all! ||1||Pause||

ਉਤਮੁ ਦੀਅਰਾ ਨਿਰਮਲ ਬਾਤੀ ॥
ਤੁਹੀ ਨਿਰੰਜਨੁ ਕਮਲਾ ਪਾਤੀ ॥੨॥

Sublime is the lamp, and pure is the wick.

You are immaculate and pure, O Brilliant Lord of
Wealth! ||2||

ਰਾਮਾ ਭਗਤਿ ਰਾਮਾਨੰਦੁ ਜਾਨੈ ॥
ਪੂਰਨ ਪਰਮਾਨੰਦੁ ਬਖਾਨੈ ॥੩॥

Raamaanand knows the devotional worship of the Lord.

He says that the Lord is all-pervading, the embodiment of
supreme joy. ||3||

ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥

The Lord of the world, of wondrous form, has carried me
across the terrifying world-ocean.

ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥

Says Sain, remember the Lord, the embodiment of
supreme joy! ||4||2||

ਪੀਪਾ ॥

Peepaa:

ਕਾਯਉ ਦੇਵਾ ਕਾਇਅਉ ਦੇਵਲ
ਕਾਇਅਉ ਜੰਗਮ ਜਾਤੀ ॥

Within the body, the Divine Lord is embodied. The body is
the temple, the place of pilgrimage, and the pilgrim.

ਕਾਇਅਉ ਧੂਪ ਦੀਪ ਨਈਬੇਦਾ
ਕਾਇਅਉ ਪੂਜਉ ਪਾਤੀ ॥੧॥

Within the body are incense, lamps and offerings. Within
the body are the flower offerings. ||1||

ਕਾਇਆ ਬਹੁ ਖੰਡ ਖੋਜਤੇ ਨਵ
ਨਿਧਿ ਪਾਈ ॥

I searched throughout many realms, but I found the nine
treasures within the body.

ਨਾ ਕਛੁ ਆਇਬੋ ਨਾ ਕਛੁ ਜਾਇਬੋ
ਰਾਮ ਕੀ ਦੁਹਾਈ ॥੧॥ ਰਹਾਉ ॥
ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ
ਪਾਵੈ ॥
ਪੀਪਾ ਪ੍ਰਣਵੈ ਪਰਮ ਤਤੁ ਹੈ
ਸਤਿਗੁਰੁ ਹੋਇ ਲਖਾਵੈ ॥੨॥੩॥

Nothing comes, and nothing goes; I pray to the Lord for
Mercy. ||1||Pause||

The One who pervades the Universe also dwells in the
body; whoever seeks Him, finds Him there.

Peepaa prays, the Lord is the supreme essence; He reveals
Himself through the True Guru. ||2||3||

ਧੰਨਾ ॥

ਗੋਪਾਲ ਤੇਰਾ ਆਰਤਾ ॥
ਜੋ ਜਨ ਤੁਮਰੀ ਭਗਤਿ ਕਰੰਤੇ ਤਿਨ
ਕੇ ਕਾਜ ਸਵਾਰਤਾ ॥੧॥ ਰਹਾਉ ॥
ਦਾਲਿ ਸੀਧਾ ਮਾਗਉ ਘੀਉ ॥
ਹਮਰਾ ਖੁਸੀ ਕਰੈ ਨਿਤ ਜੀਉ ॥
ਪਨੀਆ ਛਾਦਨੁ ਨੀਕਾ ॥ ਅਨਾਜੁ
ਮਗਉ ਸਤ ਸੀ ਕਾ ॥੧॥

Dhannaa:

O Lord of the world, this is Your lamp-lit worship service.

You are the Arranger of the affairs of those humble beings
who perform Your devotional worship service. ||1||Pause||

Lentils, flour and ghee - these things, I beg of You.

My mind shall ever be pleased.

Shoes, fine clothes, and grain of seven kinds - I beg of
You. ||1||

ਗਊ ਭੈਸ ਮਗਉ ਲਾਵੇਰੀ ॥
ਇਕ ਤਾਜਨਿ ਤੁਰੀ ਚੰਗੇਰੀ ॥
ਘਰ ਕੀ ਗੀਹਨਿ ਚੰਗੀ ॥
ਜਨੁ ਧੰਨਾ ਲੇਵੈ ਮੰਗੀ ॥੨॥੪॥

A milk cow, and a water buffalo, I beg of You,
and a fine Turkeستاني horse.

A good wife to care for my home

- Your humble servant Dhanna begs for these things,
Lord. ||2||4||

੬੯੬

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ
ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਜਨਮ ਜਨਮ ਕੇ ਕਿਲਬਿਖ ਦੁਖ
ਉਤਰੇ ਗੁਰਿ ਨਾਮੁ ਦੀਓ ਰਿਨੁ
ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ
ਅਰਥਾ ॥

696

Jaitsree, Fourth Mahalaa, First House, Chau-Padas:

One Universal Creator God.

By The Grace Of The True Guru:

The Jewel of the Lord's Name abides within my heart; the
Guru has placed His hand on my forehead.

The sins and pains of countless incarnations have been cast
out. The Guru has blessed me with the Naam, the Name of
the Lord, and my debt has been paid off. ||1||

O my mind, vibrate the Lord's Name, and all your affairs
shall be resolved.

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ
ਬਿਨੁ ਨਾਵੈ ਜੀਵਨੁ ਬਿਰਥਾ ॥
ਰਹਾਉ ॥

The Perfect Guru has implanted the Lord's Name within me; without the Name, life is useless. ||Pause||

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ
ਮੋਹ ਮਾਇਆ ਨਿਤ ਫਾਥਾ ॥

Without the Guru, the self-willed manmukhs are foolish and ignorant; they are forever entangled in emotional attachment to Maya.

ਤਿਨ ਸਾਧੂ ਚਰਣ ਨ ਸੇਵੇ ਕਬਹੂ
ਤਿਨ ਸਭੁ ਜਨਮੁ ਅਕਾਥਾ ॥੨॥

They never serve the feet of the Holy; their lives are totally useless. ||2||

ਜਿਨ ਸਾਧੂ ਚਰਣ ਸਾਧ ਪਗ ਸੇਵੇ
ਤਿਨ ਸਫਲਿਓ ਜਨਮੁ ਸਨਾਥਾ ॥

Those who serve at the feet of the Holy, the feet of the Holy, their lives are made fruitful, and they belong to the Lord.

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ
ਹਰਿ ਦਇਆ ਧਾਰਿ ਜਗੰਨਾਥਾ ॥੩॥

Make me the slave of the slave of the slaves of the Lord; bless me with Your Mercy, O Lord of the Universe. ||3||

ਹਮ ਅੰਧੁਲੇ ਗਿਆਨਹੀਨ ਅਗਿਆਨੀ
ਕਿਉ ਚਾਲਹ ਮਾਰਗਿ ਪੰਥਾ ॥

I am blind, ignorant and totally without wisdom; how can I walk on the Path?

ਹਮ ਅੰਧੁਲੇ ਕਉ ਗੁਰ ਅੰਚਲੁ
ਦੀਜੈ ਜਨ ਨਾਨਕ ਚਲਹ
ਮਿਲੰਥਾ ॥੪॥੧॥

I am blind - O Guru, please let me grasp the hem of Your robe, so that servant Nanak may walk in harmony with You. ||4||1||

ਜੈਤਸਰੀ ਮਹਲਾ ੪ ॥

Jaitsree, Fourth Mahalaa:

ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ
ਗਾਹਕ ਮੀਕਾ ਕਾਖਾ ॥

A jewel or a diamond may be very valuable and heavy, but without a purchaser, it is worth only straw.

ਰਤਨ ਗਾਹਕੁ ਗੁਰੁ ਸਾਧੂ ਦੇਖਿਓ
ਤਬ ਰਤਨੁ ਬਿਕਾਨੋ ਲਾਖਾ ॥੧॥

When the Holy Guru, the Purchaser, saw this jewel, He purchased it for hundreds of thousands of dollars. ||1||

ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥
ਦੀਨ ਦਇਆਲਿ ਮਿਲਾਇਓ ਗੁਰੁ
ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥
ਰਹਾਉ ॥

The Lord has kept this jewel hidden within my mind.
The Lord, merciful to the meek, led me to meet the Holy Guru; meeting the Guru, I came to appreciate this jewel.
||Pause||

ਮਨਮੁਖ ਕੋਠੀ ਅਗਿਆਨੁ ਅੰਧੇਰਾ
ਤਿਨ ਘਰਿ ਰਤਨੁ ਨ ਲਾਖਾ ॥

The rooms of the self-willed manmukhs are dark with ignorance; in their homes, the jewel is not visible.

ਤੇ ਉਝੜਿ ਭਰਮਿ ਮੁਏ ਗਾਵਾਰੀ
ਮਾਇਆ ਭੁਅੰਗ ਬਿਖੁ ਚਾਖਾ ॥੨॥

Those fools die, wandering in the wilderness, eating the poison of the snake, Maya. ||2||

ਹਰਿ ਹਰਿ ਸਾਧ ਮੇਲਹੁ ਜਨ ਨੀਕੇ
ਹਰਿ ਸਾਧੂ ਸਰਣਿ ਹਮ ਰਾਖਾ ॥

ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ
ਹਮ ਪਰੇ ਭਾਗਿ ਤੁਮ ਪਾਖਾ ॥੩॥

ਜਿਹਵਾ ਕਿਆ ਗੁਣ ਆਖਿ ਵਖਾਣਹੁ
ਤੁਮ ਵਡ ਅਗਮ ਵਡ ਪੁਰਖਾ ॥

ਜਨ ਨਾਨਕ ਹਰਿ ਕਿਰਪਾ ਧਾਰੀ
ਪਾਖਾਣੁ ਡੁਬਤ ਹਰਿ ਰਾਖਾ ॥੪॥੨॥

O Lord, Har, Har, let me meet the humble, holy beings;
O Lord, keep me in the Sanctuary of the Holy.

O Lord, make me Your own; O God, Lord and Master, I
have hurried to Your side. ||3||

What Glorious Virtues of Yours can I speak and describe?
You are great and unfathomable, the Greatest Being.

The Lord has bestowed His Mercy on servant Nanak; He
has saved the sinking stone. ||4||2||

੬੯੭

ਜੈਤਸਰੀ ਮਃ ੪ ॥

ਹਮ ਬਾਰਿਕ ਕਛੂਅ ਨ ਜਾਨਹੁ ਗਤਿ
ਮਿਤਿ ਤੇਰੇ ਮੂਰਖ ਮੁਗਧ ਇਆਨਾ ॥

ਹਰਿ ਕਿਰਪਾ ਧਾਰਿ ਦੀਜੈ ਮਤਿ ਉਤਮ
ਕਰਿ ਲੀਜੈ ਮੁਗਧੁ ਸਿਆਨਾ ॥੧॥

ਮੇਰਾ ਮਨੁ ਆਲਸੀਆ ਉਘਲਾਨਾ ॥

ਹਰਿ ਹਰਿ ਆਨਿ ਮਿਲਾਇਓ ਗੁਰੁ
ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥
ਰਹਾਉ ॥

ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ
ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ
ਪਰਾਨਾ ॥

ਬਿਨੁ ਨਾਵੈ ਮਰਿ ਜਾਈਐ ਮੇਰੇ
ਠਾਕੁਰ ਜਿਉ ਅਮਲੀ ਅਮਲਿ
ਲੁਭਾਨਾ ॥੨॥

ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ
ਤਿਨ ਧੁਰਿ ਭਾਗ ਪੁਰਾਨਾ ॥

ਤਿਨ ਹਮ ਚਰਣ ਸਰੇਵਹੁ ਖਿਨੁ ਖਿਨੁ
ਜਿਨ ਹਰਿ ਮੀਠ ਲਗਾਨਾ ॥੩॥

ਹਰਿ ਹਰਿ ਕ੍ਰਿਪਾ ਧਾਰੀ ਮੇਰੈ
ਠਾਕੁਰਿ ਜਨੁ ਬਿਛੁਰਿਆ ਚਿਰੀ
ਮਿਲਾਨਾ ॥

697

Jaitsree, Fourth Mahalaa:

I am Your child; I know nothing about Your state and
extent; I am foolish, idiotic and ignorant.

O Lord, shower me with Your Mercy; bless me with an
enlightened intellect; I am foolish - make me clever. ||1||

My mind is lazy and sleepy.

The Lord, Har, Har, has led me to meet the Holy Guru;
meeting the Holy, the shutters have been opened wide.
||Pause||

O Guru, each and every instant, fill my heart with love; the
Name of my Beloved is my breath of life.

Without the Name, I would die; the Name of my Lord and
Master is to me like the drug to the addict. ||2||

Those who enshrine love for the Lord within their minds
fulfill their pre-ordained destiny.

I worship their feet, each and every instant; the Lord seems
very sweet to them. ||3||

My Lord and Master, Har, Har, has showered His Mercy
upon His humble servant; separated for so long, he is now
re-united with the Lord.

ਧਨੁ ਧਨੁ ਸਤਿਗੁਰੁ ਜਿਨਿ ਨਾਮੁ
ਦ੍ਰਿੜਾਇਆ ਜਨੁ ਨਾਨਕੁ ਤਿਸੁ
ਕੁਰਬਾਨਾ ॥੪॥੩॥

ਜੈਤਸਰੀ ਮਹਲਾ ੪ ॥

ਸਤਿਗੁਰੁ ਸਾਜਨੁ ਪੁਰਖੁ ਵਡ
ਪਾਇਆ ਹਰਿ ਰਸਕਿ ਰਸਕਿ
ਫਲ ਲਾਗਿਬਾ ॥

ਮਾਇਆ ਭੁਇਅੰਗ ਗ੍ਰਸਿਓ ਹੈ
ਪ੍ਰਾਣੀ ਗੁਰ ਬਚਨੀ ਬਿਸੁ ਹਰਿ
ਕਾਢਿਬਾ ॥੧॥

ਮੇਰਾ ਮਨੁ ਰਾਮ ਨਾਮ ਰਸਿ
ਲਾਗਿਬਾ ॥

ਹਰਿ ਕੀਏ ਪਤਿਤ ਪਵਿਤ੍ਰੁ ਮਿਲਿ
ਸਾਧ ਗੁਰ ਹਰਿ ਨਾਮੈ ਹਰਿ ਰਸੁ
ਚਾਖਿਬਾ ॥ ਰਹਾਉ ॥

ਧਨੁ ਧਨੁ ਵਡਭਾਗ ਮਿਲਿਓ ਗੁਰੁ
ਸਾਧੂ ਮਿਲਿ ਸਾਧੂ ਲਿਵ ਉਨਮਨਿ
ਲਾਗਿਬਾ ॥

ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ
ਹਰਿ ਨਿਰਮਲ ਨਿਰਮਲ ਗੁਨ
ਗਾਇਬਾ ॥੨॥

ਤਿਨ ਕੇ ਭਾਗ ਖੀਨ ਧੁਰਿ ਪਾਏ
ਜਿਨ ਸਤਿਗੁਰ ਦਰਸੁ ਨ ਪਾਇਬਾ ॥

ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ
ਸਭੁ ਬਿਰਥਾ ਜਨਮੁ ਤਿਨ
ਜਾਇਬਾ ॥੩॥

ਹਰਿ ਦੇਹੁ ਬਿਮਲ ਮਤਿ ਗੁਰ
ਸਾਧ ਪਗ ਸੇਵਹ ਹਮ ਹਰਿ ਮੀਠ
ਲਗਾਇਬਾ ॥

ਜਨੁ ਨਾਨਕੁ ਰੇਣੁ ਸਾਧ ਪਗ
ਮਾਗੈ ਹਰਿ ਹੋਇ ਦਇਆਲੁ
ਦਿਵਾਇਬਾ ॥੪॥੪॥

Blessed, blessed is the True Guru, who has implanted the Naam, the Name of the Lord within me; servant Nanak is a sacrifice to Him. ||4||3||

Jaitsree, Fourth Mahalaa:

I have found the True Guru, my Friend, the Greatest Being. Love and affection for the Lord has blossomed forth.

Maya, the snake, has seized the mortal; through the Word of the Guru, the Lord neutralizes the venom. ||1||

My mind is attached to the sublime essence of the Lord's Name.

The Lord has purified the sinners, uniting them with the Holy Guru; now, they taste the Lord's Name, and the sublime essence of the Lord. ||Pause||

Blessed, blessed is the good fortune of those who meet the Holy Guru; meeting with the Holy, they lovingly center themselves in the state of absolute absorption.

The fire of desire within them is quenched, and they find peace; they sing the Glorious Praises of the Immaculate Lord. ||2||

Those who do not obtain the Blessed Vision of the True Guru's Darshan, have misfortune pre-ordained for them.

In the love of duality, they are consigned to reincarnation through the womb, and they pass their lives totally uselessly. ||3||

O Lord, please, bless me with pure understanding, that I may serve the Feet of the Holy Guru; the Lord seems sweet to me.

Servant Nanak begs for the dust of the feet of the Holy; O Lord, be Merciful, and bless me with it. ||4||4||

ਜੈਤਸਰੀ ਮਹਲਾ ੪ ॥

ਜਿਨ ਹਰਿ ਹਿਰਦੈ ਨਾਮੁ ਨ ਬਸਿਓ
ਤਿਨ ਮਾਤ ਕੀਜੈ ਹਰਿ ਬਾਂਝਾ ॥

ਤਿਨ ਸੁੰਝੀ ਦੇਹ ਫਿਰਹਿ ਬਿਨੁ
ਨਾਵੈ ਓਇ ਖਪਿ ਖਪਿ ਮੁਏ
ਕਰਾਂਝਾ ॥੧॥

ਮੇਰੇ ਮਨ ਜਪਿ ਰਾਮ ਨਾਮੁ ਹਰਿ
ਮਾਝਾ ॥

ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ
ਧਾਰੀ ਗੁਰਿ ਗਿਆਨੁ ਦੀਓ ਮਨੁ
ਸਮਝਾ ॥ ਰਹਾਉ ॥

ਹਰਿ ਕੀਰਤਿ ਕਲਜੁਗਿ ਪਦੁ
ਊਤਮੁ ਹਰਿ ਪਾਈਐ ਸਤਿਗੁਰ
ਮਾਝਾ ॥

ਹਉ ਬਲਿਹਾਰੀ ਸਤਿਗੁਰ ਅਪੁਨੇ
ਜਿਨਿ ਗੁਪਤੁ ਨਾਮੁ ਪਰਗਾਝਾ ॥੨॥

ਦਰਸਨੁ ਸਾਧ ਮਿਲਿਓ ਵਡਭਾਗੀ
ਸਭਿ ਕਿਲਬਿਖ ਗਏ ਗਵਾਝਾ ॥

ਸਤਿਗੁਰੁ ਸਾਹੁ ਪਾਇਆ ਵਡ
ਦਾਣਾ ਹਰਿ ਕੀਏ ਬਹੁ ਗੁਣ
ਸਾਝਾ ॥੩॥

੬੯੮

ਜਿਨ ਕਉ ਕ੍ਰਿਪਾ ਕਰੀ ਜਗਜੀਵਨਿ
ਹਰਿ ਉਰਿ ਧਾਰਿਓ ਮਨ ਮਾਝਾ ॥

ਧਰਮ ਰਾਇ ਦਰਿ ਕਾਗਦ ਫਾਰੇ ਜਨ
ਨਾਨਕ ਲੇਖਾ ਸਮਝਾ ॥੪॥੫॥

ਜੈਤਸਰੀ ਮਹਲਾ ੪ ॥

ਸਤਸੰਗਤਿ ਸਾਧ ਪਾਈ ਵਡਭਾਗੀ
ਮਨੁ ਚਲਤੋ ਭਇਓ ਅਰੁੜਾ ॥

Jaitsree, Fourth Mahalaa:

The Lord's Name does not abide within their hearts - their mothers should have been sterile.

These bodies wander around, forlorn and abandoned, without the Name; their lives waste away, and they die, crying out in pain. ||1||

O my mind, chant the Name of the Lord, the Lord within you.

The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. ||Pause||

In this Dark Age of Kali Yuga, the Kirtan of the Lord's Praise brings the most noble and exalted status; the Lord is found through the True Guru.

I am a sacrifice to my True Guru, who has revealed the Lord's hidden Name to me. ||2||

By great good fortune, I obtained the Blessed Vision of the Darshan of the Holy; it removes all stains of sin.

I have found the True Guru, the great, all-knowing King; He has shared with me the many Glorious Virtues of the Lord. ||3||

698

Those, unto whom the Lord, the Life of the world, has shown Mercy, enshrine Him within their hearts, and cherish Him in their minds.

The Righteous Judge of Dharma, in the Court of the Lord, has torn up my papers; servant Nanak's account has been settled. ||4||5||

Jaitsree, Fourth Mahalaa:

In the Sat Sangat, the True Congregation, I found the Holy, by great good fortune; my restless mind has been quieted.

ਅਨਹਤ ਧੁਨਿ ਵਾਜਹਿ ਨਿਤ ਵਾਜੇ
ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥

The unstruck melody ever vibrates and resounds; I have taken in the sublime essence of the Lord's Ambrosial Nectar, showering down. ||1||

ਮੇਰੇ ਮਨ ਜਪਿ ਰਾਮ ਨਾਮੁ ਹਰਿ
ਰੂੜਾ ॥

O my mind, chant the Name of the Lord, the beautiful Lord.

ਮੇਰੈ ਮਨਿ ਤਨਿ ਪ੍ਰੀਤਿ ਲਗਾਈ
ਸਤਿਗੁਰਿ ਹਰਿ ਮਿਲਿਓ ਲਾਇ
ਝਪੀੜਾ ॥ ਰਹਾਉ ॥

The True Guru has drenched my mind and body with the Love of the Lord, who has met me and lovingly embraced me. ||Pause||

ਸਾਕਤ ਬੰਧ ਭਏ ਹੈ ਮਾਇਆ ਬਿਖੁ
ਸੰਚਹਿ ਲਾਇ ਜਕੀੜਾ ॥

The faithless cynics are bound and gagged in the chains of Maya; they are actively engaged, gathering in the poisonous wealth.

ਹਰਿ ਕੈ ਅਰਥਿ ਖਰਚਿ ਨਹ ਸਾਕਹਿ
ਜਮਕਾਲੁ ਸਹਹਿ ਸਿਰਿ ਪੀੜਾ ॥੨॥

They cannot spend this in harmony with the Lord, and so they must endure the pain which the Messenger of Death inflicts upon their heads. ||2||

ਜਿਨ ਹਰਿ ਅਰਥਿ ਸਰੀਰੁ
ਲਗਾਇਆ ਗੁਰ ਸਾਧੂ ਬਹੁ ਸਰਧਾ
ਲਾਇ ਮੁਖਿ ਧੂੜਾ ॥

The Holy Guru has dedicated His Being to the Lord's service; with great devotion, apply the dust of His feet to your face.

ਹਲਤਿ ਪਲਤਿ ਹਰਿ ਸੇਭਾ ਪਾਵਹਿ
ਹਰਿ ਰੰਗੁ ਲਗਾ ਮਨਿ ਗੂੜਾ ॥੩॥

In this world and the next, you shall receive the Lord's honor, and your mind shall be imbued with the permanent color of the Lord's Love. ||3||

ਹਰਿ ਹਰਿ ਮੇਲਿ ਮੇਲਿ ਜਨ ਸਾਧੂ
ਹਮ ਸਾਧ ਜਨਾ ਕਾ ਕੀੜਾ ॥

O Lord, Har, Har, please unite me with the Holy; compared to these Holy people, I am just a worm.

ਜਨ ਨਾਨਕ ਪ੍ਰੀਤਿ ਲਗੀ ਪਗ ਸਾਧ
ਗੁਰ ਮਿਲਿ ਸਾਧੂ ਪਾਖਾਣੁ ਹਰਿਓ
ਮਨੁ ਮੂੜਾ ॥੪॥੬॥

Servant Nanak has enshrined love for the feet of the Holy Guru; meeting with this Holy One, my foolish, stone-like mind has blossomed forth in lush profusion. ||4||6||

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

Jaitsree, Fourth Mahalaa, Second House:

One Universal Creator God.

By The Grace Of The True Guru:

ਹਰਿ ਹਰਿ ਸਿਮਰਹੁ ਅਗਮ
ਅਪਾਰਾ ॥

Remember in meditation the Lord, Har, Har, the unfathomable, infinite Lord.

ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

Remembering Him in meditation, pains are dispelled.

ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ
ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

O Lord, Har, Har, lead me to meet the True Guru; meeting the Guru, I am at peace. ||1||

ਹਰਿ ਗੁਣ ਗਾਵਹੁ ਮੀਤ ਹਮਾਰੇ ॥
 ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
 ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ
 ਗੁਰ ਮਿਲਿਐ ਪਰਗਟੁ ਹੋਈ
 ਰਾਮ ॥੨॥

Sing the Glorious Praises of the Lord, O my friend.
 Cherish the Name of the Lord, Har, Har, in your heart.
 Read the Ambrosial Words of the Lord, Har, Har; meeting
 with the Guru, the Lord is revealed. ||2||

ਮਧੁਸੂਦਨ ਹਰਿ ਮਾਧੋ ਪ੍ਰਾਨਾ ॥
 ਮੇਰੈ ਮਨਿ ਤਨਿ ਅੰਮ੍ਰਿਤ ਮੀਠ
 ਲਗਾਨਾ ॥

The Lord, the Slayer of demons, is my breath of life.
 His Ambrosial Amrit is so sweet to my mind and body.

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ
 ਪੁਰਖੁ ਨਿਰੰਜਨੁ ਸੋਈ ਰਾਮ ॥੩॥

O Lord, Har, Har, have mercy upon me, and lead me to
 meet the Guru, the immaculate Primal Being. ||3||

ਹਰਿ ਹਰਿ ਨਾਮੁ ਸਦਾ ਸੁਖਦਾਤਾ ॥

The Name of the Lord, Har, Har, is forever the Giver
 of peace.

ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥

My mind is imbued with the Lord's Love.

ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ
 ਗੁਰ ਨਾਨਕ ਨਾਮਿ ਸੁਖੁ ਹੋਈ
 ਰਾਮ ॥੪॥੧॥੭॥

O Lord Har, Har, lead me to meet the Guru, the Greatest
 Being; through the Name of Guru Nanak, I have found
 peace. ||4||1||7||

ਜੈਤਸਰੀ ਮਃ ੪ ॥

Jaitsree, Fourth Mahalaa:

ਹਰਿ ਹਰਿ ਹਰਿ ਹਰਿ ਨਾਮੁ
 ਜਪਾਹਾ ॥

Chant the Name of the Lord, Har, Har, Har, Har.

ਗੁਰਮੁਖਿ ਨਾਮੁ ਸਦਾ ਲੈ ਲਾਹਾ ॥

As Gurmukh, ever earn the profit of the Naam.

ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ
 ਹਰਿ ਹਰਿ ਨਾਮੁ ਉਮਾਹਾ ਰਾਮ ॥੧॥

Implant within yourself devotion to the Lord, Har, Har,
 Har, Har; sincerely dedicate yourself to the Name of the
 Lord, Har, Har. ||1||

ਹਰਿ ਹਰਿ ਨਾਮੁ ਦਇਆਲੁ
 ਧਿਆਹਾ ॥

Meditate on the Name of the Merciful Lord, Har, Har.

ਹਰਿ ਕੈ ਰੰਗਿ ਸਦਾ ਗੁਣ ਗਾਹਾ ॥

With love, forever sing the Glorious Praises of the Lord.

ਹਰਿ ਹਰਿ ਹਰਿ ਜਸੁ ਯੂਮਰਿ ਪਾਵਹੁ
 ਮਿਲਿ ਸਤਸੰਗਿ ਉਮਾਹਾ ਰਾਮ ॥੨॥

Dance to the Praises of the Lord, Har, Har, Har; meet with
 the Sat Sangat, the True Congregation, with sincerity. ||2||

ਆਉ ਸਖੀ ਹਰਿ ਮੇਲਿ ਮਿਲਾਹਾ ॥

Come, O companions - let us unite in the Lord's Union.

ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥

Listening to the sermon of the Lord, earn the profit of the
 Naam.

੬੯੯

699

ਹਰਿ ਹਰਿ ਕ੍ਰਿਪਾ ਧਾਰਿ ਗੁਰ
ਮੇਲਹੁ ਗੁਰਿ ਮਿਲਿਐ ਹਰਿ ਉਮਾਹਾ
ਰਾਮ ॥੩॥

ਕਰਿ ਕੀਰਤਿ ਜਸੁ ਅਗਮ ਅਥਾਹਾ ॥
ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥
ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ
ਦਾਤੇ ਹਰਿ ਨਾਨਕ ਭਗਤਿ ਉਮਾਹਾ
ਰਾਮ ॥੪॥੨॥੮॥

ਜੈਤਸਰੀ ਮਃ ੪ ॥

ਰਸਿ ਰਸਿ ਰਾਮੁ ਰਸਾਲੁ ਸਲਾਹਾ ॥

ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥

ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ
ਗੁਰਮਤਿ ਭਗਤਿ ਉਮਾਹਾ ਰਾਮ ॥੧॥

ਹਰਿ ਹਰਿ ਗੁਣ ਗੋਵਿੰਦ ਜਪਾਹਾ ॥

ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥

ਗੁਰਮਤਿ ਪੰਚ ਦੂਤ ਵਸਿ ਆਵਹਿ
ਮਨਿ ਤਨਿ ਹਰਿ ਉਮਾਹਾ ਰਾਮ ॥੨॥

ਨਾਮੁ ਰਤਨੁ ਹਰਿ ਨਾਮੁ ਜਪਾਹਾ ॥

ਹਰਿ ਗੁਣ ਗਾਇ ਸਦਾ ਲੈ ਲਾਹਾ ॥

ਦੀਨ ਦਇਆਲ ਕ੍ਰਿਪਾ ਕਰਿ ਮਾਧੋ
ਹਰਿ ਹਰਿ ਨਾਮੁ ਉਮਾਹਾ ਰਾਮ ॥੩॥

ਜਪਿ ਜਗਦੀਸੁ ਜਪਉ ਮਨ ਮਾਹਾ ॥

ਹਰਿ ਹਰਿ ਜਗੰਨਾਥੁ ਜਗਿ ਲਾਹਾ ॥

O Lord, Har, Har, be merciful to me, and lead me to meet the Guru; meeting the Guru, a sincere yearning for the Lord wells up in me. ||3||

Praise Him, the unfathomable and inaccessible Lord.

Each and every moment, sing the Lord's Name.

Be merciful, and meet me, O Guru, Great Giver; Nanak yearns for the Lord's devotional worship. ||4||2||8||

Jaitsree, Fourth Mahalaa:

With love and energetic affection, praise the Lord, the storehouse of Nectar.

My mind is drenched with the Lord's Name, and so it earns this profit.

Each and every moment, worship Him in devotion, day and night; through the Guru's Teachings, sincere love and devotion well up. ||1||

Chant the Glorious Praises of the Lord of the Universe, Har, Har.

Conquering mind and body, I have earned the profit of the Shabad.

Through the Guru's Teachings, the five demons are overpowered, and the mind and body are filled with a sincere yearning for the Lord. ||2||

The Name is a jewel - chant the Lord's Name.

Sing the Glorious Praises of the Lord, and forever earn this profit.

O Lord, merciful to the meek, be kind to me, and bless me with sincere longing for the Name of the Lord, Har, Har. ||3||

Meditate on the Lord of the world - meditate within your mind.

The Lord of the Universe, Har, Har, is the only real profit in this world.

ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ
ਜਪਿ ਨਾਨਕ ਭਗਤਿ ਉਮਾਹਾ
ਰਾਮ ॥੪॥੩॥੯॥

Blessed, blessed, is my Great Lord and Master God;
O Nanak, meditate on Him, worship Him with sincere
love and devotion. ॥4॥3॥9॥

ਜੈਤਸਰੀ ਮਹਲਾ ੪ ॥

Jaitsree, Fourth Mahalaa:

ਆਪੇ ਜੋਗੀ ਜੁਗਤਿ ਜੁਗਾਹਾ ॥

He Himself is the Yogi, and the way throughout the ages.

ਆਪੇ ਨਿਰਭਉ ਤਾੜੀ ਲਾਹਾ ॥

The Fearless Lord Himself is absorbed in Samaadhi.

ਆਪੇ ਹੀ ਆਪਿ ਆਪਿ ਵਰਤੈ ਆਪੇ
ਨਾਮਿ ਉਮਾਹਾ ਰਾਮ ॥੧॥

He Himself, all by Himself, is all-pervading; He Himself
blesses us with sincere love for the Naam, the Name of
the Lord. ॥1॥

ਆਪੇ ਦੀਪ ਲੋਅ ਦੀਪਾਹਾ ॥

He Himself is the lamp, and the Light pervading all
the worlds.

ਆਪੇ ਸਤਿਗੁਰੁ ਸਮੁੰਦੁ ਮਥਾਹਾ ॥

He Himself is the True Guru; He Himself churns the ocean.

ਆਪੇ ਮਥਿ ਮਥਿ ਤਤੁ ਕਢਾਏ ਜਪਿ
ਨਾਮੁ ਰਤਨੁ ਉਮਾਹਾ ਰਾਮ ॥੨॥

He Himself churns it, churning up the essence; meditating
on the jewel of the Naam, sincere love comes to the
surface. ॥2॥

ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥

O my companions, let us meet and join together, and sing
His Glorious Praises.

ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥

As Gurmukh, chant the Naam, and earn the profit of the
Lord's Name.

ਹਰਿ ਹਰਿ ਭਗਤਿ ਦ੍ਰਿੜੀ ਮਨਿ
ਭਾਈ ਹਰਿ ਹਰਿ ਨਾਮੁ ਉਮਾਹਾ
ਰਾਮ ॥੩॥

Devotional worship of the Lord, Har, Har, has been
implanted within me; it is pleasing to my mind. The Name
of the Lord, Har, Har, brings a sincere love. ॥3॥

ਆਪੇ ਵਡ ਦਾਣਾ ਵਡ ਸਾਹਾ ॥

He Himself is supremely wise, the greatest King.

ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥

As Gurmukh, purchase the merchandise of the Naam.

ਹਰਿ ਹਰਿ ਦਾਤਿ ਕਰਹੁ ਪ੍ਰਭ
ਭਾਵੈ ਗੁਣ ਨਾਨਕ ਨਾਮੁ ਉਮਾਹਾ
ਰਾਮ ॥੪॥੪॥੧੦॥

O Lord God, Har, Har, bless me with such a gift, that Your
Glorious Virtues seem pleasing to me; Nanak is filled with
sincere love and yearning for the Lord. ॥4॥4॥10॥

ਜੈਤਸਰੀ ਮਹਲਾ ੪ ॥

Jaitsree, Fourth Mahalaa:

ਮਿਲਿ ਸਤਸੰਗਤਿ ਸੰਗਿ ਗੁਰਾਹਾ ॥

Joining the Sat Sangat, the True Congregation, and
associating with the Guru,

ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥

the Gurmukh gathers in the merchandise of the Naam.

ਹਰਿ ਹਰਿ ਕ੍ਰਿਪਾ ਧਾਰਿ ਮਧੂਸੂਦਨ
ਮਿਲਿ ਸਤਸੰਗਿ ਉਮਾਹਾ ਰਾਮ ॥੧॥

O Lord, Har, Har, Destroyer of demons, have mercy upon me; bless me with a sincere yearning to join the Sat Sangat. ||1||

ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥

Let me hear with my ears the Banis, the Hymns, in praise of the Lord;

ਕਰਿ ਕਿਰਪਾ ਸਤਿਗੁਰੂ ਮਿਲਾਹਾ ॥

be merciful, and let me meet the True Guru.

ਗੁਣ ਗਾਵਹ ਗੁਣ ਬੋਲਹ ਬਾਣੀ ਹਰਿ
ਗੁਣ ਜਪਿ ਉਮਾਹਾ ਰਾਮ ॥੨॥

I sing His Glorious Praises, I speak the Bani of His Word; chanting His Glorious Praises, a sincere yearning for the Lord wells up. ||2||

ਸਭਿ ਤੀਰਥ ਵਰਤ ਜਗ ਪੁੰਨ
ਤੋਲਾਹਾ ॥

I have tried visiting all the sacred shrines of pilgrimage, fasting, ceremonial feasts and giving to charities.

ਹਰਿ ਹਰਿ ਨਾਮ ਨ ਪੁਜਹਿ
ਪੁਜਾਹਾ ॥

They do not measure up to the Name of the Lord, Har, Har.

ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ
ਗੁਰਮਤਿ ਜਪਿ ਉਮਾਹਾ ਰਾਮ ॥੩॥

The Lord's Name is unweighable, utterly heavy in weight; through the Guru's Teachings, a sincere yearning to chant the Name has welled up in me. ||3||

ਸਭਿ ਕਰਮ ਧਰਮ ਹਰਿ ਨਾਮੁ
ਜਪਾਹਾ ॥

All good karma and righteous living are found in meditation on the Lord's Name.

ਕਿਲਵਿਖ ਮੈਲੁ ਪਾਪ ਧੋਵਾਹਾ ॥

It washes away the stains of sins and mistakes.

ਦੀਨ ਦਇਆਲ ਹੋਹੁ ਜਨ
ਊਪਰਿ ਦੇਹੁ ਨਾਨਕ ਨਾਮੁ ਉਮਾਹਾ
ਰਾਮ ॥੪॥੫॥੧੧॥

Be merciful to meek, humble Nanak; bless him with sincere love and yearning for the Lord. ||4||5||11||

੭੦੦

ਜੈਤਸਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥
ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ
ਬੂਝੈ ਤਾ ਕੀ ਨਿਰਮਲ ਰੀਤਿ ॥੧॥
ਰਹਾਉ ॥

700

Jaitsree, Fifth Mahalaa, Third House:

One Universal Creator God.

By The Grace Of The True Guru:

Does anyone know, who is our friend in this world?

He alone understands this, whom the Lord blesses with His Mercy. Immaculate and unstained is his way of life. ||1||Pause||

ਮਾਤ ਪਿਤਾ ਬਨਿਤਾ ਸੁਤ ਬੰਧਪ
ਇਸਟ ਮੀਤ ਅਰੁ ਭਾਈ ॥ ਪੁਰਬ
ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ
ਨ ਸਹਾਈ ॥੧॥

Mother, father, spouse, children, relatives, lovers, friends
and siblings meet, having been associated in previous
lives; but none of them will be your companion and
support in the end. ||1||

ਮੁਕਤਿ ਮਾਲ ਕਨਿਕ ਲਾਲ ਹੀਰਾ
ਮਨ ਰੰਜਨ ਕੀ ਮਾਇਆ ॥

Pearl necklaces, gold, rubies and diamonds please the
mind, but they are only Maya.

ਹਾ ਹਾ ਕਰਤ ਬਿਹਾਨੀ ਅਵਧਹਿ ਤਾ
ਮਹਿ ਸੰਤੋਖੁ ਨ ਪਾਇਆ ॥੨॥

Possessing them, one passes his life in agony; he obtains
no contentment from them. ||2||

ਹਸਤਿ ਰਥ ਅਸੂ ਪਵਨ ਤੇਜ ਧਣੀ
ਭੂਮਨ ਚਤੁਰਾਂਗਾ ॥

Elephants, chariots, horses as fast as the wind, wealth,
land, and armies of four kinds

ਸੰਗਿ ਨ ਚਾਲਿਓ ਇਨ ਮਹਿ ਕਛੁਐ
ਉਠਿ ਸਿਧਾਇਓ ਨਾਂਗਾ ॥੩॥

- none of these will go with him; he must get up and
depart, naked. ||3||

ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ
ਤਾ ਕੈ ਹਰਿ ਹਰਿ ਗਾਈਐ ॥

The Lord's Saints are the beloved lovers of God; sing of
the Lord, Har, Har, with them.

ਨਾਨਕ ਈਹਾ ਸੁਖੁ ਆਗੈ ਮੁਖ
ਊਜਲ ਸੰਗਿ ਸੰਤਨ ਕੈ ਪਾਈਐ
॥੪॥੧॥

O Nanak, in the Society of the Saints, you shall obtain
peace in this world, and in the next world, your face shall
be radiant and bright. ||4||1||

ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥

Jaitsree, Fifth Mahalaa, Third House, Du-Padas:

One Universal Creator God.

By The Grace Of The True Guru:

ਦੇਹੁ ਸੰਦੇਸਰੋ ਕਹੀਅਉ ਪ੍ਰਿਅ
ਕਹੀਅਉ ॥

Give me a message from my Beloved - tell me, tell me!

ਬਿਸਮੁ ਭਈ ਮੈ ਬਹੁ ਬਿਧਿ ਸੁਨਤੇ
ਕਹਹੁ ਸੁਹਾਗਨਿ ਸਹੀਅਉ ॥੧॥
ਰਹਾਉ ॥

I am wonder-struck, hearing the many reports of Him; tell
them to me, O my happy sister soul-brides. ||1||Pause||

ਕੋ ਕਹਤੇ ਸਭ ਬਾਹਰਿ ਬਾਹਰਿ ਕੋ
ਕਹਤੇ ਸਭ ਮਹੀਅਉ ॥

Some say that He is beyond the world - totally beyond it,
while others say that He is totally within it.

ਬਰਨੁ ਨ ਦੀਸੈ ਚਿਹਨੁ ਨ ਲਖੀਐ
ਸੁਹਾਗਨਿ ਸਾਤਿ ਬੁਝਹੀਅਉ ॥੧॥

His color cannot be seen, and His pattern cannot be
discerned. O happy soul-brides, tell me the truth! ||1||

ਸਰਬ ਨਿਵਾਸੀ ਘਟਿ ਘਟਿ ਵਾਸੀ
ਲੇਪੁ ਨਹੀ ਅਲਪਹੀਅਉ ॥

He is pervading everywhere, and He dwells in each and
every heart; He is not stained - He is unstained.

ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ
ਰਸਨ ਕੇ ਬਸਹੀਅਉ ॥੨॥੧॥੨॥

Says Nanak, listen, O people: He dwells upon the tongues
of the Saints. ||2||1||2||

ਜੈਤਸਰੀ ਮਃ ੫ ॥

Jaitsree, Fifth Mahalaa:

ਧੀਰਉ ਸੁਨਿ ਧੀਰਉ ਪ੍ਰਭ ਕਉ
॥੧॥ ਰਹਾਉ ॥

I am calmed, calmed and soothed, hearing of God.
||1||Pause||

ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ
ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥

I dedicate my soul, my breath of life, my mind, body and
everything to Him: I behold God near, very near. ||1||

ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ
ਗਹੀਰਉ ਪੇਖਿ ਪ੍ਰਭ ਕਉ ॥੨॥

Beholding God, the inestimable, infinite and Great Giver, I
cherish Him in my mind. ||2||

ਜੋ ਚਾਹਉ ਸੋਈ ਸੋਈ ਪਾਵਉ
ਆਸਾ ਮਨਸਾ ਪੂਰਉ ਜਪਿ ਪ੍ਰਭ
ਕਉ ॥੩॥

Whatever I wish for, I receive; my hopes and desires are
fulfilled, meditating on God. ||3||

ਗੁਰ ਪ੍ਰਸਾਦਿ ਨਾਨਕ ਮਨਿ ਵਸਿਆ
ਦੂਖਿ ਨ ਕਬਹੂ ਝੁਰਉ ਬੁਝਿ ਪ੍ਰਭ
ਕਉ ॥੪॥੨॥੩॥

By Guru's Grace, God dwells in Nanak's mind; he never
suffers or grieves, having realized God. ||4||2||3||

ਜੈਤਸਰੀ ਮਹਲਾ ੫ ॥

Jaitsree, Fifth Mahalaa:

ਲੋੜੀਦੜਾ ਸਾਜਨੁ ਮੇਰਾ ॥
ਘਰਿ ਘਰਿ ਮੰਗਲ ਗਾਵਹੁ ਨੀਕੇ
ਘਟਿ ਘਟਿ ਤਿਸਹਿ ਬਸੇਰਾ ॥੧॥
ਰਹਾਉ ॥

I seek my Friend the Lord.

In each and every home, sing the sublime songs of
rejoicing; He abides in each and every heart. ||1||Pause||

ਸੂਖਿ ਅਰਾਧਨੁ ਦੂਖਿ ਅਰਾਧਨੁ
ਬਿਸਰੈ ਨ ਕਾਹੂ ਬੇਰਾ ॥

In good times, worship and adore Him; in bad times,
worship and adore Him; do not ever forget Him.

ਨਾਮੁ ਜਪਤ ਕੋਟਿ ਸੂਰ ਉਜਾਰਾ
ਬਿਨਸੈ ਭਰਮੁ ਅੰਧੇਰਾ ॥੧॥

Chanting the Naam, the Name of the Lord, the light of
millions of suns shines forth, and the darkness of doubt is
dispelled. ||1||

ਥਾਨਿ ਥਨੰਤਰਿ ਸਭਨੀ ਜਾਈ ਜੋ
ਦੀਸੈ ਸੋ ਤੇਰਾ ॥

In all the spaces and interspaces, everywhere, whatever we
see is Yours.

ਸੰਤਸੰਗਿ ਪਾਵੈ ਜੋ ਨਾਨਕ
ਤਿਸੁ ਬਹੁਰਿ ਨ ਹੋਈ ਹੈ ਫੇਰਾ
॥੨॥੩॥੪॥

One who finds the Society of the Saints, O Nanak, is not
consigned to reincarnation again. ||2||3||4||

੨੦੧

ਜੈਤਸਰੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਅਬ ਮੈ ਸੁਖੁ ਪਾਇਓ ਗੁਰ ਆਗਿ ॥
ਤਜੀ ਸਿਆਨਪ ਚਿੰਤ ਵਿਸਾਰੀ ਅਹੰ
ਛੋਡਿਓ ਹੈ ਤਿਆਗਿ ॥੧॥ ਰਹਾਉ ॥

ਜਉ ਦੇਖਉ ਤਉ ਸਗਲ ਮੋਹਿ
ਮੋਹੀਅਉ ਤਉ ਸਰਨਿ ਪਰਿਓ
ਗੁਰ ਭਾਗਿ ॥

ਕਰਿ ਕਿਰਪਾ ਟਹਲ ਹਰਿ ਲਾਇਓ
ਤਉ ਜਮਿ ਛੋਡੀ ਮੋਰੀ ਲਾਗਿ ॥੧॥

ਤਰਿਓ ਸਾਗਰੁ ਪਾਵਕ ਕੇ ਜਉ ਸੰਤ
ਭੇਟੇ ਵਡ ਭਾਗਿ ॥

ਜਨ ਨਾਨਕ ਸਰਬ ਸੁਖ ਪਾਏ
ਮੋਰੇ ਹਰਿ ਚਰਨੀ ਚਿਤੁ ਲਾਗਿ
॥੨॥੧॥੫॥

ਜੈਤਸਰੀ ਮਹਲਾ ੫ ॥

ਮਨ ਮਹਿ ਸਤਿਗੁਰ ਧਿਆਨੁ ਧਰਾ ॥
ਦ੍ਰਿੜਿਓ ਗਿਆਨੁ ਮੰਤ੍ਰੁ ਹਰਿ ਨਾਮਾ
ਪ੍ਰਭ ਜੀਉ ਮਇਆ ਕਰਾ ॥੧॥
ਰਹਾਉ ॥

ਕਾਲ ਜਾਲ ਅਰੁ ਮਹਾ ਜੰਜਾਲਾ
ਛੁਟਕੇ ਜਮਹਿ ਡਰਾ ॥

ਆਇਓ ਦੁਖ ਹਰਣ ਸਰਣ ਕਰੁਣਾਪਤਿ
ਗਹਿਓ ਚਰਣ ਆਸਰਾ ॥੧॥

ਨਾਵ ਰੂਪ ਭਇਓ ਸਾਧਸੰਗੁ ਭਵ
ਨਿਧਿ ਪਾਰਿ ਪਰਾ ॥

ਅਪਿਉ ਪੀਓ ਗਤੁ ਥੀਓ ਭਰਮਾ ਕਹੁ
ਨਾਨਕ ਅਜਰੁ ਜਰਾ ॥੨॥੨॥੬॥

701

Jaitsree, Fifth Mahalaa, Fourth House, Du-Padas:

One Universal Creator God.

By The Grace Of The True Guru:

Now, I have found peace, bowing before the Guru.

I have abandoned cleverness, quieted my anxiety, and
renounced my egotism. ||1||Pause||

When I looked, I saw that everyone was enticed by emotional
attachment; then, I hurried to the Guru's Sanctuary.

In His Grace, the Guru engaged me in the Lord's service,
and then, the Messenger of Death gave up pursuing me. ||1||

I swam across the ocean of fire, when I met the Saints,
through great good fortune.

O servant Nanak, I have found total peace; my
consciousness is attached to the Lord's feet. ||2||1||5||

Jaitsree, Fifth Mahalaa:

Within my mind, I cherish and meditate on the True Guru.

He has implanted within me spiritual wisdom and the
Mantra of the Lord's Name; Dear God has shown mercy
to me. ||1||Pause||

Death's noose and its mighty entanglements have
vanished, along with the fear of death.

I have come to the Sanctuary of the Merciful Lord, the
Destroyer of pain; I am holding tight to the Support of
His feet. ||1||

The Saadh Sangat, the Company of the Holy, has assumed
the form of a boat, to cross over the terrifying world-ocean.

I drink in the Ambrosial Nectar, and my doubts are
shattered; says Nanak, I can bear the unbearable. ||2||2||6||

ਜੈਤਸਰੀ ਮਹਲਾ ੫ ॥

ਜਾ ਕਉ ਭਏ ਗੋਵਿੰਦ ਸਹਾਈ ॥

ਸੂਖ ਸਹਜ ਆਨੰਦ ਸਗਲ ਸਿਉ
ਵਾ ਕਉ ਬਿਆਧਿ ਨ ਕਾਈ ॥੧॥
ਰਹਾਉ ॥

ਦੀਸਹਿ ਸਭ ਸੰਗਿ ਰਹਹਿ ਅਲੇਪਾ
ਨਹ ਵਿਆਪੈ ਉਨ ਮਾਈ ॥

ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ
ਬੁਧਿ ਪਾਈ ॥੧॥

ਦਇਆ ਮਇਆ ਕਿਰਪਾ ਠਾਕੁਰ
ਕੀ ਸੇਈ ਸੰਤ ਸੁਭਾਈ ॥

ਤਿਨ ਕੈ ਸੰਗਿ ਨਾਨਕ ਨਿਸਤਰੀਐ
ਜਿਨ ਰਸਿ ਰਸਿ ਹਰਿ ਗੁਨ ਗਾਈ
॥੨॥੩॥੭॥

ਜੈਤਸਰੀ ਮਹਲਾ ੫ ॥

ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥

ਅਗਿਆਨ ਮੋਹ ਮਗਨ ਮਹਾ
ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥
ਰਹਾਉ ॥

ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ
ਚਰਨ ਕਮਲ ਆਨੂਪ ॥

ਅਨਿਕ ਬਾਰ ਕਰਉ ਤਿਹ ਬੰਦਨ
ਮਨਹਿ ਚਰ੍ਵਾਉ ਧੂਪ ॥੧॥

ਹਾਰਿ ਪਰਿਓ ਤੁਮ੍ਹਰੈ ਪ੍ਰਭ ਦੁਆਰੈ
ਦ੍ਰਿੜੁ ਕਰਿ ਗਹੀ ਤੁਮ੍ਹਾਰੀ ਲੂਕ ॥

ਕਾਢਿ ਲੇਹੁ ਨਾਨਕ ਅਪੁਨੇ
ਕਉ ਸੰਸਾਰ ਪਾਵਕ ਕੇ ਕੂਪ
॥੨॥੪॥੮॥

Jaitsree, Fifth Mahalaa:

One who has the Lord of the Universe as his help and support

is blessed with all peace, poise and bliss; no afflictions cling to him. ||1||Pause||

He appears to keep company with everyone, but he remains detached, and Maya does not cling to him.

He is absorbed in love of the One Lord; he understands the essence of reality, and he is blessed with wisdom by the True Guru. ||1||

Those whom the Lord and Master blesses with His kindness, compassion and mercy are the sublime and sanctified Saints.

Associating with them, Nanak is saved; with love and exuberant joy, they sing the Glorious Praises of the Lord. ||2||3||7||

Jaitsree, Fifth Mahalaa:

The Lord of the Universe is my existence, my breath of life, wealth and beauty.

The ignorant are totally intoxicated with emotional attachment; in this darkness, the Lord is the only lamp. ||1||Pause||

Fruitful is the Blessed Vision of Your Darshan, O Beloved God; Your lotus feet are incomparably beautiful!

So many times, I bow in reverence to Him, offering my mind as incense to Him. ||1||

Exhausted, I have fallen at Your Door, O God; I am holding tight to Your Support.

Please, lift Your humble servant Nanak up, out of the pit of fire of the world. ||2||4||8||

ਜੈਤਸਰੀ ਮਹਲਾ ੫ ॥

ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥
ਚਰਨ ਗਹਉ ਬਕਉ ਸੁਭ ਰਸਨਾ
ਦੀਜਹਿ ਪ੍ਰਾਨ ਅਕੋਰਿ ॥੧॥
ਰਹਾਉ ॥

ਮਨੁ ਤਨੁ ਨਿਰਮਲ ਕਰਤ ਕਿਆਰੋ
ਹਰਿ ਸਿੰਚੈ ਸੁਧਾ ਸੰਜੋਰਿ ॥
ਇਆ ਰਸ ਮਹਿ ਮਗਨੁ ਹੋਤ ਕਿਰਪਾ
ਤੇ ਮਹਾ ਬਿਖਿਆ ਤੇ ਤੋਰਿ ॥੧॥

ਆਇਓ ਸਰਣਿ ਦੀਨ ਦੁਖ ਭੰਜਨ
ਚਿਤਵਉ ਤੁਮ੍ਹਰੀ ਓਰਿ ॥

੨੦੨

ਅਭੈ ਪਦੁ ਦਾਨੁ ਸਿਮਰਨੁ ਸੁਆਮੀ
ਕੋ ਪ੍ਰਭ ਨਾਨਕ ਬੰਧਨ ਛੋਰਿ
॥੨॥੫॥੯॥

ਜੈਤਸਰੀ ਮਹਲਾ ੫ ॥

ਚਾੜ੍ਹਕ ਚਿਤਵਤ ਬਰਸਤ ਮੇਂਹ ॥
ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ
ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥
ਰਹਾਉ ॥

ਅਨਿਕ ਸੂਖ ਚਕਵੀ ਨਹੀ ਚਾਹਤ
ਅਨਦ ਪੂਰਨ ਪੇਖਿ ਦੇਂਹ ॥

ਆਨ ਉਪਾਵ ਨ ਜੀਵਤ ਮੀਨਾ ਬਿਨੁ
ਜਲ ਮਰਨਾ ਤੇਂਹ ॥੧॥

ਹਮ ਅਨਾਥ ਨਾਥ ਹਰਿ ਸਰਣੀ
ਅਪੁਨੀ ਕ੍ਰਿਪਾ ਕਰੇਂਹ ॥

ਚਰਣ ਕਮਲ ਨਾਨਕੁ ਆਰਾਧੈ ਤਿਸੁ
ਬਿਨੁ ਆਨ ਨ ਕੇਂਹ ॥੨॥੬॥੧੦॥

Jaitsree, Fifth Mahalaa:

If only someone would unite me with the Lord!
I hold tight to His feet, and utter sweet words with my
tongue; I make my breath of life an offering to Him.
||1||Pause||

I make my mind and body into pure little gardens, and
irrigate them with the sublime essence of the Lord.
I am drenched with this sublime essence by His Grace, and
the powerful hold of Maya's corruption has been broken. ||1||

I have come to Your Sanctuary, O Destroyer of the suffering
of the innocent; I keep my consciousness focused on You.

702

Bless me with the gifts of the state of fearlessness, and
meditative remembrance, Lord and Master; O Nanak,
God is the Breaker of bonds. ||2||5||9||

Jaitsree, Fifth Mahalaa:

The rainbird longs for the rain to fall.
O God, ocean of mercy, shower Your mercy on me, that
I may yearn for loving devotional worship of the Lord.
||1||Pause||

The chakvi duck does not desire many comforts, but it is
filled with bliss upon seeing the dawn.

The fish cannot survive any other way - without water, it
dies. ||1||

I am a helpless orphan - I seek Your Sanctuary, O My Lord
and Master; please bless me with Your mercy.

Nanak worships and adores the Lord's lotus feet; without
Him, there is no other at all. ||2||6||10||

ਜੈਤਸਰੀ ਮਹਲਾ ੫ ॥

ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥

ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ
ਪੁਰਖ ਸੁਜਾਨ ॥੧॥ ਰਹਾਉ ॥

ਪ੍ਰੇਮ ਠਗਉਰੀ ਜਿਨ ਕਉ ਪਾਈ
ਤਿਨ ਰਸੁ ਪੀਅਉ ਭਾਰੀ ॥

ਤਾ ਕੀ ਕੀਮਤਿ ਕਹਣੁ ਨ ਜਾਈ
ਕੁਦਰਤਿ ਕਵਨ ਹਮਾਰੀ ॥੧॥

ਲਾਇ ਲਏ ਲੜਿ ਦਾਸ ਜਨ ਅਪੁਨੇ
ਉਧਰੇ ਉਧਰਨਹਾਰੇ ॥

ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ
ਪਾਇਓ ਨਾਨਕ ਸਰਣਿ ਦੁਆਰੇ
॥੨॥੭॥੧੧॥

ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥

ਉਧਰੁ ਦੇਹ ਅੰਧ ਕੂਪ ਤੇ ਲਾਵਹੁ
ਅਪੁਨੀ ਚਰਣੀ ॥੧॥ ਰਹਾਉ ॥

ਗਿਆਨੁ ਧਿਆਨੁ ਕਿਛੁ ਕਰਮੁ ਨ
ਜਾਨਾ ਨਾਹਿਨ ਨਿਰਮਲ ਕਰਣੀ ॥

ਸਾਧਸੰਗਤਿ ਕੈ ਅੰਚਲਿ ਲਾਵਹੁ
ਬਿਖਮ ਨਦੀ ਜਾਇ ਤਰਣੀ ॥੧॥

ਸੁਖ ਸੰਪਤਿ ਮਾਇਆ ਰਸ ਮੀਠੇ
ਇਹ ਨਹੀ ਮਨ ਮਹਿ ਧਰਣੀ ॥

ਹਰਿ ਦਰਸਨ ਤ੍ਰਿਪਤਿ ਨਾਨਕ ਦਾਸ
ਪਾਵਤ ਹਰਿ ਨਾਮ ਰੰਗ ਆਭਰਣੀ
॥੨॥੮॥੧੨॥

Jaitsree, Fifth Mahalaa:

The Lord, my very breath of life, abides in my mind and body.

Bless me with Your mercy, and unite me with the Saadh Sangat, the Company of the Holy, O perfect, all-knowing Lord God. ||1||Pause||

Those, unto whom You give the intoxicating herb of Your Love, drink in the supreme sublime essence.

I cannot describe their value; what power do I have? ||1||

The Lord attaches His humble servants to the hem of His robe, and they swim across the world-ocean.

Meditating, meditating, meditating in remembrance on God, peace is obtained; Nanak seeks the Sanctuary of Your Door. ||2||7||11||

Jaitsree, Fifth Mahalaa:

After wandering through so many incarnations, I have come to Your Sanctuary.

Save me - lift my body up out of the deep, dark pit of the world, and attach me to Your feet. ||1||Pause||

I do not know anything about spiritual wisdom, meditation or karma, and my way of life is not clean and pure.

Please attach me to the hem of the robe of the Saadh Sangat, the Company of the Holy; help me to cross over the terrible river. ||1||

Comforts, riches and the sweet pleasures of Maya - do not implant these within your mind.

Slave Nanak is satisfied and satiated by the Blessed Vision of the Lord's Darshan; his only ornamentation is the love of the Lord's Name. ||2||8||12||

ਜੈਤਸਰੀ ਮਹਲਾ ੫ ॥

ਹਰਿ ਜਨ ਸਿਮਰਹੁ ਹਿਰਦੈ ਰਾਮ ॥

ਹਰਿ ਜਨ ਕਉ ਅਪਦਾ ਨਿਕਟਿ ਨ
ਆਵੈ ਪੂਰਨ ਦਾਸ ਕੇ ਕਾਮ ॥੧॥
ਰਹਾਉ ॥

ਕੋਟਿ ਬਿਘਨ ਬਿਨਸਹਿ ਹਰਿ ਸੇਵਾ
ਨਿਹਚਲੁ ਗੋਵਿਦ ਧਾਮ ॥

ਭਗਵੰਤ ਭਗਤ ਕਉ ਭਉ ਕਿਛੁ
ਨਾਹੀ ਆਦਰੁ ਦੇਵਤ ਜਾਮ ॥੧॥

ਤਜਿ ਗੋਪਾਲ ਆਨ ਜੋ ਕਰਣੀ ਸੋਈ
ਸੋਈ ਬਿਨਸਤ ਖਾਮ ॥

ਚਰਨ ਕਮਲ ਹਿਰਦੈ ਗੁਰੁ
ਨਾਨਕ ਸੁਖ ਸਮੂਹ ਬਿਸਰਾਮ
॥੨॥੯॥੧੩॥

ਜੈਤਸਰੀ ਮਹਲਾ ੯

ੴ ਸਤਿਗੁਰ ਪ੍ਰਸਾਦਿ ॥

ਭੂਲਿਓ ਮਨੁ ਮਾਇਆ ਉਰਝਾਇਓ ॥
ਜੋ ਜੋ ਕਰਮ ਕੀਓ ਲਾਲਚ ਲਗਿ ਤਿਹ
ਤਿਹ ਆਪੁ ਬੰਧਾਇਓ ॥੧॥ ਰਹਾਉ ॥

ਸਮਝ ਨ ਪਰੀ ਬਿਖੈ ਰਸ ਰਚਿਓ
ਜਸੁ ਹਰਿ ਕੇ ਬਿਸਰਾਇਓ ॥

ਸੰਗਿ ਸੁਆਮੀ ਸੇ ਜਾਨਿਓ ਨਾਹਿਨ
ਬਨੁ ਖੋਜਨ ਕਉ ਧਾਇਓ ॥੧॥

੭੦੩

ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ
ਕੇ ਗਿਆਨੁ ਨ ਪਾਇਓ ॥

Jaitsree, Fifth Mahalaa:

O humble servants of the Lord, remember the Lord in meditation within your heart.

Misfortune does not even approach the Lord's humble servant; the works of His slave are perfectly fulfilled. ||1||Pause||

Millions of obstacles are removed, by serving the Lord, and one enters into the eternal dwelling of the Lord of the Universe.

The Lord's devotee is very fortunate; he has absolutely no fear. Even the Messenger of Death pays homage to him. ||1||

Forsaking the Lord of the world, he does other deeds, but these are temporary and transitory.

Grasp the Lord's lotus feet, and hold them in your heart, O Nanak; you shall obtain absolute peace and bliss. ||2||9||13||

Jaitsree, Ninth Mahalaa:

One Universal Creator God.

By The Grace Of The True Guru:

My mind is deluded, entangled in Maya.

Whatever I do, while engaged in greed, only serves to bind me down. ||1||Pause||

I have no understanding at all; I am engrossed in the pleasures of corruption, and I have forgotten the Praises of the Lord.

The Lord and Master is with me, but I do not know Him. Instead, I run into the forest, looking for Him. ||1||

703

The Jewel of the Lord is deep within my heart, but I do not have any knowledge of Him.

ਜਨ ਨਾਨਕ ਭਗਵੰਤ ਭਜਨ ਬਿਨੁ
ਬਿਰਥਾ ਜਨਮੁ ਗਵਾਇਓ ॥੨॥੧॥

ਜੈਤਸਰੀ ਮਹਲਾ ੯ ॥

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥
ਜਮ ਕੇ ਤ੍ਰਾਸ ਭਇਓ ਉਰ ਅੰਤਰਿ
ਸਰਨਿ ਗਹੀ ਕਿਰਪਾ ਨਿਧਿ ਤੇਰੀ
॥੧॥ ਰਹਾਉ ॥

ਮਹਾ ਪਤਿਤ ਮੁਗਧ ਲੋਭੀ ਫੁਨਿ
ਕਰਤ ਪਾਪ ਅਬ ਹਾਰਾ ॥
ਭੈ ਮਰਬੇ ਕੇ ਬਿਸਰਤ ਨਾਹਿਨ ਤਿਹ
ਚਿੰਤਾ ਤਨੁ ਜਾਰਾ ॥੧॥

ਕੀਏ ਉਪਾਵ ਮੁਕਤਿ ਕੇ ਕਾਰਨਿ
ਦਹ ਦਿਸਿ ਕਉ ਉਠਿ ਧਾਇਆ ॥
ਘਟ ਹੀ ਭੀਤਰਿ ਬਸੈ ਨਿਰੰਜਨੁ ਤਾ
ਕੋ ਮਰਮੁ ਨ ਪਾਇਆ ॥੨॥
ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ
ਕਉਨੁ ਕਰਮੁ ਅਬ ਕੀਜੈ ॥
ਨਾਨਕ ਹਾਰਿ ਪਰਿਓ ਸਰਨਾਗਤਿ
ਅਭੈ ਦਾਨੁ ਪ੍ਰਭ ਦੀਜੈ ॥੩॥੨॥

ਜੈਤਸਰੀ ਮਹਲਾ ੯ ॥

ਮਨ ਰੇ ਸਾਚਾ ਗਹੋ ਬਿਚਾਰਾ ॥
ਰਾਮ ਨਾਮ ਬਿਨੁ ਮਿਥਿਆ ਮਾਨੋ
ਸਗਰੋ ਇਹੁ ਸੰਸਾਰਾ ॥੧॥
ਰਹਾਉ ॥

ਜਾ ਕਉ ਜੋਗੀ ਖੋਜਤ ਹਾਰੇ ਪਾਇਓ
ਨਾਹਿ ਤਿਹ ਪਾਰਾ ॥
ਸੋ ਸੁਆਮੀ ਤੁਮ ਨਿਕਟਿ ਪਛਾਨੋ
ਰੂਪ ਰੇਖ ਤੇ ਨਿਆਰਾ ॥੧॥

O servant Nanak, without vibrating, meditating on the
Lord God, human life is uselessly wasted and lost. ||2||1||

Jaitsree, Ninth Mahalaa:

O Dear Lord, please, save my honor!

The fear of death has entered my heart; I cling to the
Protection of Your Sanctuary, O Lord, ocean of mercy.
||1||Pause||

I am a great sinner, foolish and greedy; but now, at last, I
have grown weary of committing sins.

I cannot forget the fear of dying; this anxiety is consuming
my body. ||1||

I have been trying to liberate myself, running around in the
ten directions.

The pure, immaculate Lord abides deep within my heart,
but I do not understand the secret of His mystery. ||2||

I have no merit, and I know nothing about meditation or
austerities; what should I do now?

O Nanak, I am exhausted; I seek the shelter of Your
Sanctuary; O God, please bless me with the gift of
fearlessness. ||3||2||

Jaitsree, Ninth Mahalaa:

O mind, embrace true contemplation.

Without the Lord's Name, know that this whole world is
false. ||1||Pause||

The Yogis are tired of searching for Him, but they have not
found His limit.

You must understand that the Lord and Master is near at
hand, but He has no form or feature. ||1||

ਪਾਵਨ ਨਾਮੁ ਜਗਤ ਮੈ ਹਰਿ ਕੋ
ਕਬਹੂ ਨਾਹਿ ਸੰਭਾਰਾ ॥

ਨਾਨਕ ਸਰਨਿ ਪਰਿਓ ਜਗ ਬੰਦਨ
ਰਾਖਹੁ ਬਿਰਦੁ ਤੁਹਾਰਾ ॥੨॥੩॥

ਜੈਤਸਰੀ ਮਹਲਾ ੫ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸਲੋਕ ॥

ਦਰਸਨ ਪਿਆਸੀ ਦਿਨਸੁ ਰਾਤਿ
ਚਿਤਵਉ ਅਨਦਿਨੁ ਨੀਤ ॥

ਖੋਲਿ ਕਪਟ ਗੁਰਿ ਮੇਲੀਆ ਨਾਨਕ
ਹਰਿ ਸੰਗਿ ਮੀਤ ॥੧॥

ਛੰਤ ॥

ਸੁਣਿ ਯਾਰ ਹਮਾਰੇ ਸਜਣ ਇਕ
ਕਰਉ ਬੇਨੰਤੀਆ ॥

ਤਿਸੁ ਮੋਹਨ ਲਾਲ ਪਿਆਰੇ ਹਉ
ਫਿਰਉ ਖੋਜੰਤੀਆ ॥

ਤਿਸੁ ਦਸਿ ਪਿਆਰੇ ਸਿਰੁ ਧਰੀ
ਉਤਾਰੇ ਇਕ ਭੋਰੀ ਦਰਸਨੁ ਦੀਜੈ ॥

ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ
ਤਿਲੁ ਭੀ ਨਾ ਧੀਰੀਜੈ ॥

ਪ੍ਰਭ ਸਿਉ ਮਨੁ ਲੀਨਾ ਜਿਉ ਜਲ
ਮੀਨਾ ਚਾੜਕ ਜਿਵੈ ਤਿਸੰਤੀਆ ॥

ਜਨ ਨਾਨਕ ਗੁਰੁ ਪੂਰਾ ਪਾਇਆ
ਸਗਲੀ ਤਿਖਾ ਬੁਝੰਤੀਆ ॥੧॥

ਯਾਰ ਵੇ ਪ੍ਰਿਅ ਹਭੇ ਸਖੀਆ ਮੂ
ਕਹੀ ਨ ਜੇਹੀਆ ॥

ਯਾਰ ਵੇ ਹਿਕ ਡੂੰ ਹਿਕ ਚਾੜੈ ਹਉ
ਕਿਸੁ ਚਿਤੇਹੀਆ ॥

The Naam, the Name of the Lord is purifying in the world,
and yet you never remember it.

Nanak has entered the Sanctuary of the One, before whom
the whole world bows down; please, preserve and protect
me, by Your innate nature. ||2||3||

Jaitsree, Fifth Mahalaa, Chhant, First House:

One Universal Creator God.

By The Grace Of The True Guru:

Shalok:

I am thirsty for the Blessed Vision of the Lord's Darshan,
day and night; I yearn for Him constantly, night and day.

Opening the door, O Nanak, the Guru has led me to meet
with the Lord, my Friend. ||1||

Chhant:

Listen, O my intimate friend - I have just one prayer to
make.

I have been wandering around, searching for that enticing,
sweet Beloved.

Whoever leads me to my Beloved - I would cut off my
head and offer it to him, even if I were granted the Blessed
Vision of His Darshan for just an instant.

My eyes are drenched with the Love of my Beloved;
without Him, I do not have even a moment's peace.

My mind is attached to the Lord, like the fish to the water,
and the rainbird, thirsty for the raindrops.

Servant Nanak has found the Perfect Guru; his thirst is
totally quenched. ||1||

O intimate friend, my Beloved has all these loving
companions; I cannot compare to any of them.

O intimate friend, each of them is more beautiful than the
others; who could consider me?

ਹਿਕ ਦੁੰ ਹਿਕਿ ਚਾੜੇ ਅਨਿਕ ਪਿਆਰੇ
ਨਿਤ ਕਰਦੇ ਭੋਗ ਬਿਲਾਸਾ ॥

ਤਿਨਾ ਦੇਖਿ ਮਨਿ ਚਾਉ ਉਠੰਦਾ ਹਉ
ਕਦਿ ਪਾਈ ਗੁਣਤਾਸਾ ॥

ਜਿਨੀ ਮੈਡਾ ਲਾਲੁ ਰੀਝਾਇਆ ਹਉ
ਤਿਸੁ ਆਗੈ ਮਨੁ ਡੇਂਹੀਆ ॥

ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ
ਮੂ ਦਸਿ ਡਿਖਾ ਪਿਰੁ ਕੇਹੀਆ ॥੨॥

ਯਾਰ ਵੇ ਪਿਰੁ ਆਪਣ ਭਾਣਾ ਕਿਛੁ
ਨੀਸੀ ਛੰਦਾ ॥

੨੦੮

ਯਾਰ ਵੇ ਤੈ ਰਾਵਿਆ ਲਾਲਨੁ ਮੂ
ਦਸਿ ਦਸੰਦਾ ॥

ਲਾਲਨੁ ਤੈ ਪਾਇਆ ਆਪੁ
ਗਵਾਇਆ ਜੈ ਧਨ ਭਾਗ ਮਥਾਣੇ ॥

ਬਾਂਹ ਪਕੜਿ ਠਾਕੁਰਿ ਹਉ ਘਿਯੀ
ਗੁਣ ਅਵਗਣ ਨ ਪਛਾਣੇ ॥

ਗੁਣ ਹਾਰੁ ਤੈ ਪਾਇਆ ਰੰਗੁ
ਲਾਲੁ ਬਣਾਇਆ ਤਿਸੁ ਹਭੇ
ਕਿਛੁ ਸੁਹੰਦਾ ॥

ਜਨ ਨਾਨਕ ਧੰਨਿ ਸੁਹਾਗਣਿ ਸਾਈ
ਜਿਸੁ ਸੰਗਿ ਭਤਾਰੁ ਵਸੰਦਾ ॥੩॥

ਯਾਰ ਵੇ ਨਿਤ ਸੁਖ ਸੁਖੇਦੀ ਸਾ
ਮੈ ਪਾਈ ॥

ਵਰੁ ਲੋੜੀਦਾ ਆਇਆ ਵਜੀ
ਵਾਧਾਈ ॥

ਮਹਾ ਮੰਗਲੁ ਰਹਸੁ ਥੀਆ ਪਿਰੁ
ਦਇਆਲੁ ਸਦ ਨਵ ਰੰਗੀਆ ॥

ਵਡ ਭਾਗਿ ਪਾਇਆ ਗੁਰਿ
ਮਿਲਾਇਆ ਸਾਧ ਕੈ ਸਤਸੰਗੀਆ ॥

Each of them is more beautiful than the others; countless
are His lovers, constantly enjoying bliss with Him.

Beholding them, desire wells up in my mind; when will I
obtain the Lord, the treasure of virtue?

I dedicate my mind to those who please and attract my
Beloved.

Says Nanak, hear my prayer, O happy soul-brides; tell me,
what does my Husband Lord look like? ||2||

O intimate friend, my Husband Lord does whatever He
pleases; He is not dependent on anyone.

704

O intimate friend, you have enjoyed your Beloved; please,
tell me about Him.

They alone find their Beloved, who eradicate self-conceit;
such is the good destiny written on their foreheads.

Taking me by the arm, the Lord and Master has made me
His own; He has not considered my merits or demerits.

She, whom You have adorned with the necklace of virtue,
and dyed in the deep crimson color of His Love - everything
looks beautiful on her.

O servant Nanak, blessed is that happy soul-bride, who
dwells with her Husband Lord. ||3||

O intimate friend, I have found that peace which I sought.

My sought-after Husband Lord has come home, and now,
congratulations are pouring in.

Great joy and happiness welled up, when my Husband
Lord, of ever-fresh beauty, showed mercy to me.

By great good fortune, I have found Him; the Guru has
united me with Him, through the Saadh Sangat, the True
Congregation of the Holy.

ਆਸਾ ਮਨਸਾ ਸਗਲ ਪੂਰੀ ਪ੍ਰਿਅ
ਅੰਕਿ ਅੰਕੁ ਮਿਲਾਈ ॥

ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ
ਮੈ ਗੁਰ ਮਿਲਿ ਪਾਈ ॥੪॥੧॥

ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥

ਸਲੋਕੁ ॥

ਊਚਾ ਅਗਮ ਅਪਾਰ ਪ੍ਰਭੁ ਕਥਨੁ ਨ
ਜਾਇ ਅਕਥੁ ॥

ਨਾਨਕ ਪ੍ਰਭ ਸਰਣਾਗਤੀ ਰਾਖਨ
ਕਉ ਸਮਰਥੁ ॥੧॥

ਛੰਤੁ ॥

ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ
ਤੇਰਿਆ ॥

ਕੇਤੇ ਗਨਉ ਅਸੰਖ ਅਵਗਣ
ਮੇਰਿਆ ॥

ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ
ਸਦ ਭੂਲੀਐ ॥

ਮੋਹ ਮਗਨ ਬਿਕਰਾਲ ਮਾਇਆ ਤਉ
ਪ੍ਰਸਾਦੀ ਘੁਲੀਐ ॥

ਲੁਕ ਕਰਤ ਬਿਕਾਰ ਬਿਖੜੇ ਪ੍ਰਭ
ਨੌਰ ਹੂ ਤੇ ਨੇਰਿਆ ॥

ਬਿਨਵੰਤਿ ਨਾਨਕ ਦਇਆ ਧਾਰਹੁ
ਕਾਢਿ ਭਵਜਲ ਫੇਰਿਆ ॥੧॥

ਸਲੋਕੁ ॥

ਨਿਰਤਿ ਨ ਪਵੈ ਅਸੰਖ ਗੁਣ ਊਚਾ
ਪ੍ਰਭ ਕਾ ਨਾਉ ॥

ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ
ਥਾਉ ॥੨॥

My hopes and desires have all been fulfilled; my Beloved
Husband Lord has hugged me close in His embrace.

Prays Nanak, I have found that peace which I sought,
meeting with the Guru. ||4||1||

Jaitsree, Fifth Mahalaa, Second House, Chhant:

One Universal Creator God.

By The Grace Of The True Guru:

Shalok:

God is lofty, unapproachable and infinite. He is
indescribable - He cannot be described.

Nanak seeks the Sanctuary of God, who is all-powerful to
save us. ||1||

Chhant:

Save me, any way You can; O Lord God, I am Yours.

My demerits are uncountable; how many of them should I
count?

The sins and crimes I committed are countless; day by day,
I continually make mistakes.

I am intoxicated by emotional attachment to Maya, the
treacherous one; by Your Grace alone can I be saved.

Secretly, I commit hideous sins of corruption, even though
God is the nearest of the near.

Prays Nanak, shower me with Your Mercy, Lord, and lift me
up, out of the whirlpool of the terrifying world-ocean. ||1||

Shalok:

Countless are His virtues; they cannot be enumerated.
God's Name is lofty and exalted.

This is Nanak's humble prayer, to bless the homeless with
a home. ||2||

ਛੰਤੁ ॥

ਦੂਸਰ ਨਾਹੀ ਠਾਉ ਕਾ ਪਹਿ
ਜਾਈਐ ॥

ਆਠ ਪਹਰ ਕਰ ਜੋੜਿ ਸੋ ਪ੍ਰਭੁ
ਧਿਆਈਐ ॥

ਧਿਆਇ ਸੋ ਪ੍ਰਭੁ ਸਦਾ ਅਪੁਨਾ
ਮਨਹਿ ਚਿੰਦਿਆ ਪਾਈਐ ॥

ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ
ਸਿਉ ਲਿਵ ਲਾਈਐ ॥

ਅਰਪਿ ਮਨੁ ਤਨੁ ਪ੍ਰਭੁ ਆਗੈ ਆਪੁ
ਸਗਲ ਮਿਟਾਈਐ ॥

ਬਿਨਵੰਤਿ ਨਾਨਕੁ ਧਾਰਿ ਕਿਰਪਾ
ਸਾਚਿ ਨਾਮਿ ਸਮਾਈਐ ॥੨॥

ਸਲੋਕੁ ॥

ਰੇ ਮਨ ਤਾ ਕਉ ਧਿਆਈਐ ਸਭ
ਬਿਧਿ ਜਾ ਕੈ ਹਾਥਿ ॥

ਰਾਮ ਨਾਮ ਧਨੁ ਸੰਚੀਐ ਨਾਨਕ
ਨਿਬਹੈ ਸਾਥਿ ॥੩॥

ਛੰਤੁ ॥

ਸਾਥੀਅੜਾ ਪ੍ਰਭੁ ਏਕੁ ਦੂਸਰ
ਨਾਹਿ ਕੋਇ ॥

ਥਾਨ ਥਨੰਤਰਿ ਆਪਿ ਜਲਿ ਥਲਿ
ਪੂਰ ਸੋਇ ॥

ਜਲਿ ਥਲਿ ਮਹੀਅਲਿ ਪੂਰਿ
ਰਹਿਆ ਸਰਬ ਦਾਤਾ ਪ੍ਰਭੁ ਧਨੀ ॥

ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ
ਗੁਣ ਤਾ ਕੇ ਕਿਆ ਗਨੀ ॥

ਭਜੁ ਸਰਣਿ ਸੁਆਮੀ ਸੁਖਹ ਗਾਮੀ
ਤਿਸੁ ਬਿਨਾ ਅਨ ਨਾਹਿ ਕੋਇ ॥

ਬਿਨਵੰਤਿ ਨਾਨਕ ਦਇਆ ਧਾਰਹੁ
ਤਿਸੁ ਪਰਾਪਤਿ ਨਾਮੁ ਹੋਇ ॥੩॥

Chhant:

There is no other place at all - where else should I go?

Twenty-four hours a day, with my palms pressed together,
I meditate on God.

Meditating forever on my God, I receive the fruits of my
mind's desires.

Renouncing pride, attachment, corruption and duality, I
lovingly center my attention on the One Lord.

Dedicate your mind and body to God; eradicate all your
self-conceit.

Prays Nanak, shower me with Your mercy, Lord, that
I may be absorbed in Your True Name. ||2||

Shalok:

O mind, meditate on the One, who holds everything in
His hands.

Gather the wealth of the Lord's Name; O Nanak, it shall
always be with You. ||3||

Chhant:

God is our only True Friend; there is not any other.

In the places and interspaces, in the water and on the land,
He Himself is pervading everywhere.

He is totally permeating the water, the land and the sky;
God is the Great Giver, the Lord and Master of all.

The Lord of the world, the Lord of the universe has no limit;
His Glorious Virtues are unlimited - how can I count them?

I have hurried to the Sanctuary of the Lord Master, the
Bringer of peace; without Him, there is no other at all.

Prays Nanak, that being, unto whom the Lord shows
mercy - he alone obtains the Naam. ||3||

੨੦੫

ਸਲੋਕੁ ॥

ਚਿਤਿ ਜਿ ਚਿਤਵਿਆ ਸੇ ਮੈ
ਪਾਇਆ ॥

ਨਾਨਕ ਨਾਮੁ ਧਿਆਇ ਸੁਖ
ਸਬਾਇਆ ॥੪॥

ਛੰਤੁ ॥

ਅਬ ਮਨੁ ਛੂਟਿ ਗਇਆ ਸਾਧੂ ਸੰਗਿ
ਮਿਲੇ ॥

ਗੁਰਮੁਖਿ ਨਾਮੁ ਲਇਆ ਜੋਤੀ ਜੋਤਿ
ਰਲੇ ॥

ਹਰਿ ਨਾਮੁ ਸਿਮਰਤ ਮਿਟੇ ਕਿਲਬਿਖ
ਬੁਝੀ ਤਪਤਿ ਅਘਾਨਿਆ ॥

ਗਹਿ ਭੁਜਾ ਲੀਨੇ ਦਇਆ ਕੀਨੇ
ਆਪਨੇ ਕਰਿ ਮਾਨਿਆ ॥

ਲੈ ਅੰਕਿ ਲਾਏ ਹਰਿ ਮਿਲਾਏ ਜਨਮ
ਮਰਣਾ ਦੁਖ ਜਲੇ ॥

ਬਿਨਵੰਤਿ ਨਾਨਕ ਦਇਆ ਧਾਰੀ
ਮੇਲਿ ਲੀਨੇ ਇਕ ਪਲੇ ॥੪॥੨॥

ਜੈਤਸਰੀ ਛੰਤੁ ਮਃ ੫ ॥

ਪਾਧਾਣੂ ਸੰਸਾਰੁ ਗਾਰਬਿ ਅਟਿਆ ॥

ਕਰਤੇ ਪਾਪ ਅਨੇਕ ਮਾਇਆ ਰੰਗ
ਰਟਿਆ ॥

ਲੋਭਿ ਮੋਹਿ ਅਭਿਮਾਨਿ ਬੂਝੇ ਮਰਣੁ
ਚੀਤਿ ਨ ਆਵਏ ॥

ਪੁਤ੍ਰੁ ਮਿਤ੍ਰੁ ਬਿਉਹਾਰ ਬਨਿਤਾ ਏਹ
ਕਰਤ ਬਿਹਾਵਏ ॥

705

Shalok:

Whatever I wish for, that I receive.

Meditating on the Naam, the Name of the Lord, Nanak has found total peace. ||4||

Chhant:

My mind is now emancipated; I have joined the Saadh Sangat, the Company of the Holy.

As Gurmukh, I chant the Naam, and my light has merged into the Light.

Remembering the Lord's Name in meditation, my sins have been erased; the fire has been extinguished, and I am satisfied.

He has taken me by the arm, and blessed me with His kind mercy; He has accepted me as His own.

The Lord has hugged me in His embrace, and merged me with Himself; the pains of birth and death have been burnt away.

Prays Nanak, He has blessed me with His kind mercy; in an instant, He unites me with Himself. ||4||2||

Jaitsree, Chhant, Fifth Mahalaa:

The world is like a temporary way-station, but it is filled with pride.

People commit countless sins; they are dyed in the color of the love of Maya.

In greed, emotional attachment and egotism, they are drowning; they do not even think of dying.

Children, friends, worldly occupations and spouses - they talk of these things, while their lives are passing away.

ਪੁਜਿ ਦਿਵਸ ਆਏ ਲਿਖੇ ਮਾਏ ਦੁਖੁ
ਧਰਮ ਦੂਤਹ ਡਿਠਿਆ ॥

When their pre-ordained days have run their course, O
mother, they behold the Messengers of the Righteous
Judge of Dharma, and they suffer.

ਕਿਰਤ ਕਰਮ ਨ ਮਿਟੈ ਨਾਨਕ ਹਰਿ
ਨਾਮ ਧਨੁ ਨਹੀ ਖਟਿਆ ॥੧॥

The karma of their past deeds cannot be erased, O Nanak,
if they have not earned the wealth of the Lord's Name. ||1||

ਉਦਮ ਕਰਹਿ ਅਨੇਕ ਹਰਿ ਨਾਮੁ ਨ
ਗਾਵਹੀ ॥

He makes all sorts of efforts, but he does not sing the
Lord's Name.

ਭਰਮਹਿ ਜੋਨਿ ਅਸੰਖ ਮਰਿ
ਜਨਮਹਿ ਆਵਹੀ ॥

He wanders around in countless incarnations; he dies, only
to be born again.

ਪਸੂ ਪੰਖੀ ਸੈਲ ਤਰਵਰ ਗਣਤ ਕਛੂ
ਨ ਆਵਏ ॥

As beasts, birds, stones and trees - their number cannot be
known.

ਬੀਜੁ ਬੋਵਸਿ ਭੋਗ ਭੋਗਹਿ ਕੀਆ
ਅਪਣਾ ਪਾਵਏ ॥

As are the seeds he plants, so are the pleasures he enjoys;
he receives the consequences of his own actions.

ਰਤਨ ਜਨਮੁ ਹਾਰੰਤ ਜੁਐ ਪ੍ਰਭੂ
ਆਪਿ ਨ ਭਾਵਹੀ ॥

He loses the jewel of this human life in the gamble, and
God is not pleased with him at all.

ਬਿਨਵੰਤਿ ਨਾਨਕ ਭਰਮਹਿ ਭ੍ਰਮਾਏ
ਖਿਨੁ ਏਕੁ ਟਿਕਣੁ ਨ ਪਾਵਹੀ ॥੨॥

Prays Nanak, wandering in doubt, he does not find any
rest, even for an instant. ||2||

ਜੋਬਨੁ ਗਇਆ ਬਿਤੀਤਿ ਜਰੁ ਮਲਿ
ਬੈਠੀਆ ॥

Youth has passed, and old age has taken its place.

ਕਰ ਕੰਪਹਿ ਸਿਰੁ ਡੋਲ ਨੈਣ ਨ
ਡੀਠਿਆ ॥

The hands tremble, the head shakes, and the eyes do not see.

ਨਹ ਨੈਣ ਦੀਸੈ ਬਿਨੁ ਭਜਨ ਈਸੈ
ਛੋਡਿ ਮਾਇਆ ਚਾਲਿਆ ॥

The eyes do not see, without vibrating and meditating on
the Lord; he must leave behind the attractions of Maya,
and depart.

ਕਹਿਆ ਨ ਮਾਨਹਿ ਸਿਰਿ ਖਾਕੁ
ਛਾਨਹਿ ਜਿਨ ਸੰਗਿ ਮਨੁ ਤਨੁ
ਜਾਲਿਆ ॥

He burnt his mind and body for his relatives, but now, they
do not listen to him, and they throw dust on his head.

ਸ੍ਰੀਰਾਮ ਰੰਗ ਅਪਾਰ ਪੂਰਨ ਨਹ
ਨਿਮਖ ਮਨ ਮਹਿ ਵੂਠਿਆ ॥

Love for the infinite, Perfect Lord does not abide in his
mind, even for an instant.

ਬਿਨਵੰਤਿ ਨਾਨਕ ਕੋਟਿ ਕਾਗਰ
ਬਿਨਸ ਬਾਰ ਨ ਝੂਠਿਆ ॥੩॥

Prays Nanak, the fort of paper is false - it is destroyed in
an instant. ||3||

ਚਰਨ ਕਮਲ ਸਰਣਾਇ ਨਾਨਕੁ
ਆਇਆ ॥

Nanak has come to the Sanctuary of the Lord's lotus feet.

ਦੁਤਰੁ ਭੈ ਸੰਸਾਰੁ ਪ੍ਰਭਿ ਆਪਿ
ਤਰਾਇਆ ॥

ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ
ਅੰਗੁ ਪ੍ਰਭ ਜੀ ਤਾਰਿਆ ॥

ਹਰਿ ਮਾਨਿ ਲੀਏ ਨਾਮ ਦੀਏ ਅਵਰੁ
ਕਛੁ ਨ ਬੀਚਾਰਿਆ ॥

ਗੁਣ ਨਿਧਾਨ ਅਪਾਰ ਠਾਕੁਰ ਮਨਿ
ਲੋੜੀਦਾ ਪਾਇਆ ॥

ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ
ਨਾਮੁ ਭੋਜਨੁ ਖਾਇਆ ॥੪॥੨॥੩॥

ਜੈਤਸਰੀ ਮਹਲਾ ੫
ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥

ਸਲੋਕ ॥

ਆਦਿ ਪੂਰਨ ਮਧਿ ਪੂਰਨ ਅੰਤਿ
ਪੂਰਨ ਪਰਮੇਸੁਰਹ ॥

ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ
ਅਘਨਾਸਨ ਜਗਦੀਸੁਰਹ ॥੧॥

੨੦੬

ਪੇਖਨ ਸੁਨਨ ਸੁਨਾਵਨੋ ਮਨ ਮਹਿ
ਦ੍ਰਿੜੀਐ ਸਾਚੁ ॥

ਪੂਰਿ ਰਹਿਓ ਸਰਬਤ੍ਰ ਮੈ ਨਾਨਕ
ਹਰਿ ਰੰਗਿ ਰਾਚੁ ॥੨॥

ਪਉੜੀ ॥

ਹਰਿ ਏਕੁ ਨਿਰੰਜਨੁ ਗਾਈਐ ਸਭ
ਅੰਤਰਿ ਸੋਈ ॥

ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ
ਸੁ ਹੋਈ ॥

God Himself has carried Him across the impassable,
terrifying world-ocean.

Joining the Saadh Sangat, the Company of the Holy, I
vibrate and meditate on the Lord; God has made me His
own, and saved me.

The Lord has approved of me, and blessed me with His
Name; He did not take anything else into consideration.

I have found the infinite Lord and Master, the treasure of
virtue, which my mind had yearned for.

Prays Nanak, I am satisfied forever; I have eaten the food
of the Lord's Name. ||4||2||3||

Jaitsree, Fifth Mahalaa,
Vaar With Shaloks:

One Universal Creator God.
By The Grace Of The True Guru:

Shalok:

In the beginning, He was pervading; in the middle, He
is pervading; in the end, He will be pervading. He is the
Transcendent Lord.

The Saints remember in meditation the all-pervading Lord
God. O Nanak, He is the Destroyer of sins, the Lord of the
universe. ||1||

706

See, hear, speak and implant the True Lord within your mind.

He is all-pervading, permeating everywhere; O Nanak, be
absorbed in the Lord's Love. ||2||

Pauree:

Sing the Praise of the One, the Immaculate Lord; He is
contained within all.

The Cause of causes, the Almighty Lord God; whatever
He wills, comes to pass.

ਖਿਨ ਮਹਿ ਥਾਪਿ ਉਥਾਪਦਾ ਤਿਸੁ
ਬਿਨੁ ਨਹੀ ਕੋਈ ॥

In an instant, He establishes and disestablishes; without Him, there is no other.

ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ
ਸਭ ਲੋਈ ॥

He pervades the continents, solar systems, nether worlds, islands and all worlds.

ਜਿਸੁ ਆਪਿ ਬੁਝਾਏ ਸੋ ਬੁਝਸੀ
ਨਿਰਮਲ ਜਨੁ ਸੋਈ ॥੧॥

He alone understands, whom the Lord Himself instructs; he alone is a pure and unstained being. ||1||

ਸਲੋਕ ॥

Shalok:

ਰਚੰਤਿ ਜੀਅ ਰਚਨਾ ਮਾਤ ਗਰਭ
ਅਸਥਾਪਨੰ ॥

Creating the soul, the Lord places this creation in the womb of the mother.

ਸਾਸਿ ਸਾਸਿ ਸਿਮਰੰਤਿ ਨਾਨਕ ਮਹਾ
ਅਗਨਿ ਨ ਬਿਨਾਸਨੰ ॥੧॥

With each and every breath, it meditates in remembrance on the Lord, O Nanak; it is not consumed by the great fire. ||1||

ਮੁਖੁ ਤਲੈ ਪੈਰ ਉਪਰੇ ਵਸੰਦੋ
ਕੁਹਥੜੈ ਥਾਇ ॥

With its head down, and feet up, it dwells in that slimy place.

ਨਾਨਕ ਸੋ ਧਣੀ ਕਿਉ ਵਿਸਾਰਿਓ
ਉਪਰਹਿ ਜਿਸ ਦੈ ਨਾਇ ॥੨॥

O Nanak, how could we forget the Master? Through His Name, we are saved. ||2||

ਪਉੜੀ ॥

Pauree:

ਰਕਤੁ ਬਿੰਦੁ ਕਰਿ ਨਿੰਮਿਆ ਅਗਨਿ
ਉਦਰ ਮਝਾਰਿ ॥

From egg and sperm, you were conceived, and placed in the fire of the womb.

ਉਰਧ ਮੁਖੁ ਕੁਚੀਲ ਬਿਕਲੁ ਨਰਕਿ
ਘੋਰਿ ਗੁਬਾਰਿ ॥

Head downwards, you abided restlessly in that dark, dismal, terrible hell.

ਹਰਿ ਸਿਮਰਤ ਤੂ ਨਾ ਜਲਹਿ ਮਨਿ
ਤਨਿ ਉਰ ਧਾਰਿ ॥

Remembering the Lord in meditation, you were not burnt; enshrine Him in your heart, mind and body.

ਬਿਖਮ ਥਾਨਹੁ ਜਿਨਿ ਰਖਿਆ ਤਿਸੁ
ਤਿਲੁ ਨ ਵਿਸਾਰਿ ॥

In that treacherous place, He protected and preserved you; do not forget Him, even for an instant.

ਪ੍ਰਭ ਬਿਸਰਤ ਸੁਖੁ ਕਦੇ ਨਾਹਿ
ਜਾਸਹਿ ਜਨਮੁ ਹਾਰਿ ॥੨॥

Forgetting God, you shall never find peace; you shall forfeit your life, and depart. ||2||

ਸਲੋਕ ॥

Shalok:

ਮਨ ਇਛਾ ਦਾਨ ਕਰਣੰ ਸਰਬਤ੍ਰ
ਆਸਾ ਪੂਰਨਹ ॥

He grants our hearts' desires, and fulfills all our hopes.

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ
ਨਾਨਕ ਨਹ ਦੂਰਣਹ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ
ਸਿਉ ਲਾਈਐ ਨੇਹੁ ॥

ਸੋ ਸਹੁ ਬਿੰਦ ਨ ਵਿਸਰਉ ਨਾਨਕ
ਜਿਨਿ ਸੁੰਦਰੁ ਰਚਿਆ ਦੇਹੁ ॥੨॥

ਪਉੜੀ ॥

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ
ਰਸ ਭੋਗ ॥

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ
ਭਲੇ ਸੰਜੋਗ ॥

ਸੁਤ ਬਨਿਤਾ ਸਾਜਨ ਸੇਵਕ ਦੀਏ
ਪ੍ਰਭ ਦੇਵਨ ਜੋਗ ॥

ਹਰਿ ਸਿਮਰਤ ਤਨੁ ਮਨੁ ਹਰਿਆ
ਲਹਿ ਜਾਹਿ ਵਿਜੋਗ ॥

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ
ਸਭਿ ਰੋਗ ॥੩॥

ਸਲੋਕ ॥

ਕੁਟੰਬ ਜਤਨ ਕਰਣੰ ਮਾਇਆ
ਅਨੇਕ ਉਦਮਹ ॥

ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ
ਬਿਸਰਤ ਤੇ ਪ੍ਰੇਤਤਹ ॥੧॥

ਤੁਟਤੀਆ ਸਾ ਪ੍ਰੀਤਿ ਜੋ ਲਾਈ
ਬਿਅੰਨ ਸਿਉ ॥

ਨਾਨਕ ਸਚੀ ਰੀਤਿ ਸਾਂਈ ਸੇਤੀ
ਰਤਿਆ ॥੨॥

ਪਉੜੀ ॥

ਜਿਸੁ ਬਿਸਰਤ ਤਨੁ ਭਸਮ ਹੋਇ
ਕਹਤੇ ਸਭਿ ਪ੍ਰੇਤੁ ॥

He destroys pain and suffering; remember God in
meditation, O Nanak - He is not far away. ||1||

Love Him, with whom you enjoy all pleasures.

Do not forget that Lord, even for an instant; O Nanak, He
fashioned this beautiful body. ||2||

Pauree:

He gave you your soul, breath of life, body and wealth; He
gave you pleasures to enjoy.

He gave you households, mansions, chariots and horses;
He ordained your good destiny.

He gave you your children, spouse, friends and servants;
God is the all-powerful Great Giver.

Meditating in remembrance on the Lord, the body and
mind are rejuvenated, and sorrow departs.

In the Saadh Sangat, the Company of the Holy, chant the
Praises of the Lord, and all your sickness shall vanish. ||3||

Shalok:

For his family, he works very hard; for the sake of Maya,
he makes countless efforts.

But without loving devotional worship of the Lord, O
Nanak, he forgets God, and then, he is a mere ghost. ||1||

That love shall break, which is established with any other
than the Lord.

O Nanak, that way of life is true, which inspires love of
the Lord. ||2||

Pauree:

Forgetting Him, one's body turns to dust, and everyone
calls him a ghost.

ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ
ਜਿਨ ਸਿਉ ਸੋਈ ਹੇਤੁ ॥

ਕਰਿ ਅਨਰਥ ਦਰਬੁ ਸੰਚਿਆ ਸੋ
ਕਾਰਜਿ ਕੇਤੁ ॥

ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥

ਅਕਿਰਤਘਣਾ ਹਰਿ ਵਿਸਰਿਆ
ਜੇਨੀ ਭਰਮੇਤੁ ॥੪॥

ਸਲੋਕ ॥

ਕੋਟਿ ਦਾਨ ਇਸਨਾਨੰ ਅਨਿਕ ਸੋਧਨ
ਪਵਿਤ੍ਰਤਹ ॥

ਉਚਰੰਤਿ ਨਾਨਕ ਹਰਿ ਹਰਿ ਰਸਨਾ
ਸਰਬ ਪਾਪ ਬਿਮੁਚਤੇ ॥੧॥

ਈਧਣੁ ਕੀਤੋਮੁ ਘਣਾ ਭੋਰੀ
ਦਿਤੀਮੁ ਭਾਹਿ ॥

੨੦੭

ਮਨਿ ਵਸੰਦਤੋ ਸਚੁ ਸਹੁ ਨਾਨਕ ਹਭੇ
ਡੁਖਤੇ ਉਲਾਹਿ ॥੨॥

ਪਉੜੀ ॥

ਕੋਟਿ ਅਘਾ ਸਭਿ ਨਾਸ ਹੋਹਿ
ਸਿਮਰਤ ਹਰਿ ਨਾਉ ॥

ਮਨ ਚਿੰਦੇ ਫਲ ਪਾਈਅਹਿ ਹਰਿ ਕੇ
ਗੁਣ ਗਾਉ ॥

ਜਨਮ ਮਰਣ ਭੈ ਕਟੀਅਹਿ ਨਿਹਚਲ
ਸਚੁ ਥਾਉ ॥

ਪੂਰਬਿ ਹੋਵੈ ਲਿਖਿਆ ਹਰਿ ਚਰਣ
ਸਮਾਉ ॥

ਕਰਿ ਕਿਰਪਾ ਪ੍ਰਭ ਰਾਖਿ ਲੇਹੁ
ਨਾਨਕ ਬਲਿ ਜਾਉ ॥੫॥

And those, with whom he was so much in love - they do not let him stay in their home, even for an instant.

Practicing exploitation, he gathers wealth, but what use will it be in the end?

As one plants, so does he harvest; the body is the field of actions.

The ungrateful wretches forget the Lord, and wander in reincarnation. ||4||

Shalok:

The benefits of millions of charitable donations and cleansing baths, and countless ceremonies of purification and piety,

O Nanak, are obtained by chanting the Name of the Lord, Har, Har with one's tongue; all sins are washed away. ||1||

I gathered together a great stack of firewood, and applied a tiny flame to light it.

707

When the True Lord and Master abides in one's mind, O Nanak, all sins are dispelled. ||2||

Pauree:

Millions of sins are totally erased, by meditating on the Lord's Name.

The fruits of one's heart's desires are obtained, by singing the Glorious Praises of the Lord.

The fear of birth and death is eradicated, and one's eternal, unchanging true home is obtained.

If it is so pre-ordained, one is absorbed in the Lord's lotus feet.

Bless me with Your mercy, God - please preserve and save me! Nanak is a sacrifice to You. ||5||

ਸਲੋਕ ॥

ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ
ਸੁਆਦੰ ਰਸਹ ॥

ਕਦਾਂਚ ਨਹ ਸਿਮਰੰਤਿ ਨਾਨਕ ਤੇ
ਜੰਤ ਬਿਸਟਾ ਕ੍ਰਿਮਹ ॥੧॥

ਮੁਚੁ ਅਡੰਬਰੁ ਹਭੁ ਕਿਹੁ ਮੰਤ੍ਰਿ
ਮੁਹਬਤਿ ਨੇਹ ॥

ਸੇ ਸਾਂਈ ਜੈਂ ਵਿਸਰੈ ਨਾਨਕ ਸੇ ਤਨੁ
ਖੇਹ ॥੨॥

ਪਉੜੀ ॥

ਸੁੰਦਰ ਸੇਜ ਅਨੇਕ ਸੁਖ ਰਸ ਭੋਗਣ
ਪੂਰੇ ॥

ਗ੍ਰਿਹੁ ਸੋਇਨ ਚੰਦਨ ਸੁਗੰਧ ਲਾਇ
ਮੋਤੀ ਹੀਰੇ ॥

ਮਨ ਇਛੇ ਸੁਖ ਮਾਣਦਾ ਕਿਛੁ ਨਾਹਿ
ਵਿਸੂਰੇ ॥

ਸੇ ਪ੍ਰਭੁ ਚਿਤਿ ਨ ਆਵਈ ਵਿਸਟਾ
ਕੇ ਕੀਰੇ ॥

ਬਿਨੁ ਹਰਿ ਨਾਮ ਨ ਸਾਂਤਿ ਹੋਇ
ਕਿਤੁ ਬਿਧਿ ਮਨੁ ਧੀਰੇ ॥੬॥

ਸਲੋਕ ॥

ਚਰਨ ਕਮਲ ਬਿਰਹੰ ਖੋਜੰਤ ਬੈਰਾਗੀ
ਦਹ ਦਿਸਹ ॥

ਤਿਆਗੰਤ ਕਪਟ ਰੂਪ ਮਾਇਆ ਨਾਨਕ
ਆਨੰਦ ਰੂਪ ਸਾਧ ਸੰਗਮਹ ॥੧॥

ਮਨਿ ਸਾਂਈ ਮੁਖਿ ਉਚਰਾ ਵਤਾ ਹਭੇ
ਲੋਅ ॥

ਨਾਨਕ ਹਭਿ ਅਡੰਬਰ ਕੂੜਿਆ
ਸੁਣਿ ਜੀਵਾ ਸਚੀ ਸੋਇ ॥੨॥

Shalok:

They are involved in their beautiful houses, and the pleasures of the mind's desires.

They never remember the Lord in meditation; O Nanak, they are like maggots in manure. ||1||

They are engrossed in ostentatious displays, lovingly attached to all their possessions.

That body which forgets the Lord, O Nanak, shall be reduced to ashes. ||2||

Pauree:

He may enjoy a beautiful bed, countless pleasures and all sorts of enjoyments.

He may possess mansions of gold, studded with pearls and rubies, plastered with fragrant sandalwood oil.

He may relish in the pleasures of his mind's desires, and have no anxiety at all.

But if he does not remember God, he is like a maggot in manure.

Without the Lord's Name, there is no peace at all. How can the mind be comforted? ||6||

Shalok:

One who loves the Lord's lotus feet searches for Him in the ten directions.

He renounces the deceptive illusion of Maya, and joins the blissful form of the Saadh Sangat, the Company of the Holy. ||1||

The Lord is in my mind, and with my mouth I chant His Name; I seek Him in all the lands of the world.

O Nanak, all ostentatious displays are false; hearing the Praises of the True Lord, I live. ||2||

ਪਉੜੀ ॥

ਬਸਤਾ ਤੂਟੀ ਝੁੰਪੜੀ ਚੀਰ ਸਭਿ
ਛਿੰਨਾ ॥

ਜਾਤਿ ਨ ਪਤਿ ਨ ਆਦਰੋ
ਉਦਿਆਨ ਕ੍ਰਮਿੰਨਾ ॥

ਮਿਤ੍ਰ ਨ ਇਠ ਧਨ ਰੂਪਹੀਣ ਕਿਛੁ
ਸਾਕੁ ਨ ਸਿੰਨਾ ॥

ਰਾਜਾ ਸਗਲੀ ਸ੍ਰਿਸਟਿ ਕਾ ਹਰਿ
ਨਾਮਿ ਮਨੁ ਭਿੰਨਾ ॥

ਤਿਸ ਕੀ ਧੂਤਿ ਮਨੁ ਉਧਰੈ ਪ੍ਰਭੁ
ਹੋਇ ਸੁਪ੍ਰਸੰਨਾ ॥੭॥

Pauree:

He dwells in a broken-down shack, in tattered clothes,

with no social status, no honor and no respect; he wanders
in the wilderness,

with no friend or lover, without wealth, beauty, relatives or
relations.

Even so, he is the king of the whole world, if his mind is
imbued with the Lord's Name.

With the dust of his feet, men are redeemed, because God
is very pleased with him. ||7||

ਸਲੋਕ ॥

ਅਨਿਕ ਲੀਲਾ ਰਾਜ ਰਸ ਰੂਪ ਛਤ੍ਰ
ਚਮਰ ਤਖਤ ਆਸਨੰ ॥

ਰਚੰਤਿ ਮੂੜ ਅਗਿਆਨ ਅੰਧਰ ਨਾਨਕ
ਸੁਪਨ ਮਨੋਰਥ ਮਾਇਆ ॥੧॥

ਸੁਪਨੈ ਹਭਿ ਰੰਗ ਮਾਣਿਆ ਮਿਠਾ
ਲਗੜਾ ਮੋਹੁ ॥

ਨਾਨਕ ਨਾਮ ਵਿਹੂਣੀਆ ਸੁੰਦਰਿ
ਮਾਇਆ ਧ੍ਰੋਹੁ ॥੨॥

Shalok:

The various sorts of pleasures, powers, joys, beauty,
canopies, cooling fans and thrones to sit on

- the foolish, ignorant and blind are engrossed in these
things. O Nanak, desire for Maya is just a dream. ||1||

In a dream, he enjoys all sorts of pleasures, and emotional
attachment seems so sweet.

O Nanak, without the Naam, the Name of the Lord, the
beauty of Maya's illusion is fake. ||2||

ਪਉੜੀ ॥

ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥

ਬਿਸਰੇ ਰਾਜ ਰਸ ਭੋਗ ਜਾਗਤ
ਭਖਲਾਇਆ ॥

ਆਰਜਾ ਗਈ ਵਿਹਾਇ ਧੰਧੈ
ਧਾਇਆ ॥

ਪੂਰਨ ਭਏ ਨ ਕਾਮ ਮੋਹਿਆ
ਮਾਇਆ ॥

ਕਿਆ ਵੇਚਾਰਾ ਜੰਤੁ ਜਾ ਆਪਿ
ਭੁਲਾਇਆ ॥੮॥

Pauree:

The fool attaches his consciousness to the dream.

When he awakes, he forgets the power, pleasures and
enjoyments, and he is sad.

He passes his life chasing after worldly affairs.

His works are not completed, because he is enticed by Maya.

What can the poor helpless creature do? The Lord Himself
has deluded him. ||8||

ਸਲੋਕ ॥

ਬਸੰਤਿ ਸੂਰਗ ਲੋਕਹ ਜਿਤਤੇ
ਪ੍ਰਿਥਵੀ ਨਵ ਖੰਡਣਹ ॥
ਬਿਸਰੰਤ ਹਰਿ ਗੋਪਾਲਹ ਨਾਨਕ ਤੇ
ਪ੍ਰਾਣੀ ਉਦਿਆਨ ਭਰਮਣਹ ॥੧॥

ਕਉਤਕ ਕੋਡ ਤਮਾਸਿਆ ਚਿਤਿ ਨ
ਆਵਸੁ ਨਾਉ ॥
ਨਾਨਕ ਕੋੜੀ ਨਰਕ ਬਰਾਬਰੇ ਉਜੜ
ਸੋਈ ਥਾਉ ॥੨॥

ਪਉੜੀ ॥

ਮਹਾ ਭਇਆਨ ਉਦਿਆਨ ਨਗਰ
ਕਰਿ ਮਾਨਿਆ ॥
ਝੂਠ ਸਮਗ੍ਰੀ ਪੇਖਿ ਸਚੁ ਕਰਿ
ਜਾਨਿਆ ॥

੨੦੮

ਕਾਮ ਕ੍ਰੋਧਿ ਅਹੰਕਾਰਿ ਫਿਰਹਿ
ਦੇਵਾਨਿਆ ॥
ਸਿਰਿ ਲਗਾ ਜਮ ਡੰਡੁ ਤਾ
ਪਛੁਤਾਨਿਆ ॥
ਬਿਨੁ ਪੂਰੇ ਗੁਰਦੇਵ ਫਿਰੈ
ਸੈਤਾਨਿਆ ॥੯॥

ਸਲੋਕ ॥

ਰਾਜ ਕਪਟੰ ਰੂਪ ਕਪਟੰ ਧਨ ਕਪਟੰ
ਕੁਲ ਗਰਬਤਹ ॥
ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ
ਬਿਨੁ ਹਰਿ ਸੰਗਿ ਨ ਚਾਲਤੇ ॥੧॥

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ
ਸੋਹਣਾ ॥

Shalok:

They may live in heavenly realms, and conquer the nine
regions of the world,
but if they forget the Lord of the world, O Nanak, they are
just wanderers in the wilderness. ||1||

In the midst of millions of games and entertainments, the
Lord's Name does not come to their minds.

O Nanak, their home is like a wilderness, in the depths
of hell. ||2||

Pauree:

He sees the terrible, awful wilderness as a city.

Gazing upon the false objects, he believes them to be real.

708

Engrossed in sexual desire, anger and egotism, he wanders
around insane.

When the Messenger of Death hits him on the head with
his club, then he regrets and repents.

Without the Perfect, Divine Guru, he roams around like
Satan. ||9||

Shalok:

Power is fraudulent, beauty is fraudulent, and wealth is
fraudulent, as is pride of ancestry.

One may gather poison through deception and fraud, O
Nanak, but without the Lord, nothing shall go along with
him in the end. ||1||

Beholding the bitter melon, he is deceived, since it appears
so pretty

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ
ਨ ਜੁਲਈ ਮਾਇਆ ॥੨॥

But it is not worth even a shell, O Nanak; the riches of
Maya will not go along with anyone. ||2||

ਪਉੜੀ ॥

Pauree:

ਚਲਦਿਆ ਨਾਲਿ ਨ ਚਲੈ ਸੋ
ਕਿਉ ਸੰਜੀਐ ॥

It shall not go along with you when you depart - why do
you bother to collect it?

ਤਿਸ ਕਾ ਕਹੁ ਕਿਆ ਜਤਨੁ ਜਿਸ
ਤੇ ਵੰਜੀਐ ॥

Tell me, why do you try so hard to acquire that which you
must leave behind in the end?

ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ
ਮਨੁ ਰੰਜੀਐ ॥

Forgetting the Lord, how can you be satisfied? Your mind
cannot be pleased.

ਪ੍ਰਭੂ ਛੋਡਿ ਅਨ ਲਾਗੈ ਨਰਕਿ
ਸਮੰਜੀਐ ॥

One who forsakes God, and attaches himself to another,
shall be immersed in hell.

ਹੇਹੁ ਕ੍ਰਿਪਾਲ ਦਇਆਲ ਨਾਨਕ ਭਉ
ਭੰਜੀਐ ॥੧੦॥

Be kind and compassionate to Nanak, O Lord, and dispel
his fear. ||10||

ਸਲੋਕ ॥

Shalok:

ਨਚ ਰਾਜ ਸੁਖ ਮਿਸਟੰ ਨਚ ਭੋਗ
ਰਸ ਮਿਸਟੰ ਨਚ ਮਿਸਟੰ ਸੁਖ
ਮਾਇਆ ॥

Princely pleasures are not sweet; sensual enjoyments are
not sweet; the pleasures of Maya are not sweet.

ਮਿਸਟੰ ਸਾਧਸੰਗਿ ਹਰਿ ਨਾਨਕ ਦਾਸ
ਮਿਸਟੰ ਪ੍ਰਭ ਦਰਸਨੰ ॥੧॥

The Saadh Sangat, the Company of the Holy, is sweet,
O slave Nanak; the Blessed Vision of God's Darshan is
sweet. ||1||

ਲਗੜਾ ਸੋ ਨੇਹੁ ਮੰਨ ਮਝਾਹੂ
ਰਤਿਆ ॥

I have enshrined that love which drenches my soul.

ਵਿਧੜੋ ਸਚ ਥੋਕਿ ਨਾਨਕ ਮਿਠੜਾ
ਸੋ ਧਣੀ ॥੨॥

I have been pierced by the Truth, O Nanak; the Master
seems so sweet to me. ||2||

ਪਉੜੀ ॥

Pauree:

ਹਰਿ ਬਿਨੁ ਕਛੂ ਨ ਲਾਗਈ ਭਗਤਨ
ਕਉ ਮੀਠਾ ॥

Nothing seems sweet to His devotees, except the Lord.

ਆਨ ਸੁਆਦ ਸਭਿ ਫੀਕਿਆ ਕਰਿ
ਨਿਰਨਉ ਡੀਠਾ ॥

All other tastes are bland and insipid; I have tested them
and seen them.

ਅਗਿਆਨੁ ਭਰਮੁ ਦੁਖੁ ਕਟਿਆ ਗੁਰ
ਭਏ ਬਸੀਠਾ ॥

Ignorance, doubt and suffering are dispelled, when the
Guru becomes one's advocate.

ਚਰਨ ਕਮਲ ਮਨੁ ਬੋਧਿਆ ਜਿਉ
ਰੰਗੁ ਮਜੀਠਾ ॥

The Lord's lotus feet have pierced my mind, and I am
dyed in the deep crimson color of His Love.

ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ
ਸਭਿ ਝੂਠਾ ॥੧੧॥

My soul, breath of life, body and mind belong to God; all
falsehood has left me. ||11||

ਸਲੋਕ ॥

Shalok:

ਤਿਅਕਤ ਜਲੰ ਨਹ ਜੀਵ ਮੀਨੰ ਨਹ
ਤਿਆਗਿ ਚਾਤ੍ਰਕ ਮੇਘ ਮੰਡਲਹ ॥

Leaving the water, the fish cannot live; the rainbird cannot
live without the raindrops from the clouds.

ਬਾਣ ਬੇਧੰਚ ਕੁਰੰਕ ਨਾਦੰ ਅਲਿ
ਬੰਧਨ ਕੁਸਮ ਬਾਸਨਹ ॥

The deer is enticed by the sound of the hunter's bell, and
shot through with the arrow; the bumble bee is entangled
in the fragrance of the flowers.

ਚਰਨ ਕਮਲ ਰਚੰਤਿ ਸੰਤਹ ਨਾਨਕ
ਆਨ ਨ ਰੁਚਤੇ ॥੧॥

The Saints are entranced by the Lord's lotus feet;
O Nanak, they desire nothing else. ||1||

ਮੁਖੁ ਡੇਖਾਊ ਪਲਕ ਛਡਿ ਆਨ ਨ
ਡੇਊ ਚਿਤੁ ॥

Show me Your face, for even an instant, Lord, and I will
not give my consciousness to any other.

ਜੀਵਣ ਸੰਗਮੁ ਤਿਸੁ ਧਣੀ ਹਰਿ
ਨਾਨਕ ਸੰਤਾਂ ਮਿਤੁ ॥੨॥

My life is with the Lord Master, O Nanak, the Friend of
the Saints. ||2||

ਪਉੜੀ ॥

Pauree:

ਜਿਉ ਮਛਲੀ ਬਿਨੁ ਪਾਣੀਐ ਕਿਉ
ਜੀਵਣੁ ਪਾਵੈ ॥

How can the fish live without water?

ਬੁੰਦ ਵਿਹੁਣਾ ਚਾਤ੍ਰਕੋ ਕਿਉ ਕਰਿ
ਤ੍ਰਿਪਤਾਵੈ ॥

Without the raindrops, how can the rainbird be satisfied?

ਨਾਦ ਕੁਰੰਕਹਿ ਬੋਧਿਆ ਸਨਮੁਖ
ਉਠਿ ਧਾਵੈ ॥

The deer, entranced by the sound of the hunter's bell, runs
straight to him;

ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ
ਆਪੁ ਬੰਧਾਵੈ ॥

the bumble bee is greedy for the flower's fragrance;
finding it, he traps himself in it.

ਤਿਉ ਸੰਤ ਜਨਾ ਹਰਿ ਪ੍ਰੀਤਿ ਹੈ
ਦੇਖਿ ਦਰਸੁ ਅਘਾਵੈ ॥੧੨॥

Just so, the humble Saints love the Lord; beholding the
Blessed Vision of His Darshan, they are satisfied and
satiated. ||12||

ਸਲੋਕ ॥

ਚਿਤਵੰਤਿ ਚਰਨ ਕਮਲੰ ਸਾਸਿ
ਸਾਸਿ ਅਰਾਧਨਹ ॥

ਨਹ ਬਿਸਰੰਤਿ ਨਾਮ ਅਚੁਤ ਨਾਨਕ
ਆਸ ਪੂਰਨ ਪਰਮੇਸੁਰਹ ॥੧॥

ਸੀਤੜਾ ਮੰਨ ਮੰਝਾਹਿ ਪਲਕ ਨ
ਥੀਵੈ ਬਾਹਰਾ ॥

ਨਾਨਕ ਆਸੜੀ ਨਿਬਾਹਿ ਸਦਾ
ਪੇਖੰਦੇ ਸਚੁ ਧਣੀ ॥੨॥

ਪਉੜੀ ॥

ਆਸਾਵੰਤੀ ਆਸ ਗੁਸਾਈ ਪੂਰੀਐ ॥

ਮਿਲਿ ਗੋਪਾਲ ਗੋਬਿੰਦ ਨ ਕਬਹੂ
ਝੂਰੀਐ ॥

ਦੇਹੁ ਦਰਸੁ ਮਨਿ ਚਾਉ ਲਹਿ ਜਾਹਿ
ਵਿਸੁਰੀਐ ॥

੨੦੯

ਹੋਇ ਪਵਿਤ੍ਰੁ ਸਰੀਰੁ ਚਰਨਾ ਪੂਰੀਐ ॥

ਪਾਰਬ੍ਰਹਮ ਗੁਰਦੇਵ ਸਦਾ
ਹਜੂਰੀਐ ॥੧੩॥

ਸਲੋਕ ॥

ਰਸਨਾ ਉਚਰੰਤਿ ਨਾਮੰ ਸ੍ਰਵਣੰ
ਸੁਨੰਤਿ ਸਬਦ ਅੰਮ੍ਰਿਤਹ ॥

ਨਾਨਕ ਤਿਨ ਸਦ ਬਲਿਹਾਰੰ ਜਿਨਾ
ਧਿਆਨੁ ਪਾਰਬ੍ਰਹਮਣਹ ॥੧॥

ਹਭਿ ਕੂੜਾਵੇ ਕੰਮ ਇਕਸੁ ਸਾਈ
ਬਾਹਰੇ ॥

ਨਾਨਕ ਸੇਈ ਧੰਨੁ ਜਿਨਾ ਪਿਰਹੜੀ
ਸਚ ਸਿਉ ॥੨॥

Shalok:

They contemplate the Lord's lotus feet; they worship and adore Him with each and every breath.

They do not forget the Name of the imperishable Lord; O Nanak, the Transcendent Lord fulfills their hopes. ||1||

He is woven into the fabric of my mind; He is not outside of it, even for an instant.

O Nanak, the True Lord and Master fulfills my hopes, and always watches over me. ||2||

Pauree:

My hopes rest in You, O Lord of the universe; please, fulfill them.

Meeting with the Lord of the world, the Lord of the universe, I shall never grieve.

Grant me the Blessed Vision of Your Darshan, the desire of my mind, and my worries shall be over.

709

My body is sanctified, by the dust of Your feet.

O Supreme Lord God, Divine Guru, You are always with me, ever-present. ||13||

Shalok:

With my tongue, I chant the Lord's Name; with my ears, I listen to the Ambrosial Word of His Shabad.

Nanak is forever a sacrifice to those who meditate on the Supreme Lord God. ||1||

All concerns are false, except those of the One Lord.

O Nanak, blessed are those, who are in love with their True Lord. ||2||

ਪਉੜੀ ॥

ਸਦ ਬਲਿਹਾਰੀ ਤਿਨਾ ਜਿ ਸੁਨਤੇ
ਹਰਿ ਕਥਾ ॥

ਪੂਰੇ ਤੇ ਪਰਧਾਨ ਨਿਵਾਵਹਿ
ਪ੍ਰਭ ਮਥਾ ॥

ਹਰਿ ਜਸੁ ਲਿਖਹਿ ਬੇਅੰਤ ਸੋਹਹਿ
ਸੇ ਹਥਾ ॥

ਚਰਨ ਪੁਨੀਤ ਪਵਿਤ੍ਰ ਚਾਲਹਿ
ਪ੍ਰਭ ਪਥਾ ॥

ਸੰਤਾਂ ਸੰਗਿ ਉਧਾਰੁ ਸਗਲਾ ਦੁਖੁ
ਲਥਾ ॥੧੪॥

Pauree:

I am forever a sacrifice to those who listen to the sermon of the Lord.

Those who bow their heads before God are perfect and distinguished.

Those hands, which write the Praises of the infinite Lord are beautiful.

Those feet which walk on God's Path are pure and holy.

In the Society of the Saints, they are emancipated; all their sorrows depart. ||14||

ਸਲੋਕੁ ॥

ਭਾਵੀ ਉਦੇਤ ਕਰਣੰ ਹਰਿ ਰਮਣੰ
ਸੰਜੋਗ ਪੂਰਨਹ ॥

ਗੋਪਾਲ ਦਰਸ ਭੇਟੰ ਸਫਲ ਨਾਨਕ ਸੋ
ਮਹੂਰਤਹ ॥੧॥

ਕੀਮ ਨ ਸਕਾ ਪਾਇ ਸੁਖ ਮਿਤੀ ਹੂ
ਬਾਹਰੇ ॥

ਨਾਨਕ ਸਾ ਵੇਲੜੀ ਪਰਵਾਣੁ ਜਿਤੁ
ਮਿਲੰਦੜੇ ਮਾ ਪਿਰੀ ॥੨॥

Shalok:

One's destiny is activated, when one chants the Lord's Name, through perfect good fortune.

Fruitful is that moment, O Nanak, when one obtains the Blessed Vision of the Darshan of the Lord of the Universe. ||1||

Its value cannot be estimated; it brings peace beyond measure.

O Nanak, that time alone is approved, when my Beloved meets with me. ||2||

ਪਉੜੀ ॥

ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ
ਕਉ ਪਾਈ ॥

ਸੋ ਮਰਤੁ ਭਲਾ ਸੰਜੋਗੁ ਹੈ ਜਿਤੁ
ਮਿਲੈ ਗੁਸਾਈ ॥

ਆਠ ਪਹਰ ਹਰਿ ਧਿਆਇ ਕੈ ਮਨ
ਇਛ ਪੁਜਾਈ ॥

ਵਡੈ ਭਾਗਿ ਸਤਸੰਗੁ ਹੋਇ ਨਿਵਿ
ਲਾਗਾ ਪਾਈ ॥

Pauree:

Tell me, what is that time, when I shall find God?

Blessed and auspicious is that moment, and that destiny, when I shall find the Lord of the Universe.

Meditating on the Lord, twenty-four hours a day, my mind's desires are fulfilled.

By great good fortune, I have found the Society of the Saints; I bow and touch their feet.

ਮਨਿ ਦਰਸਨ ਕੀ ਪਿਆਸ ਹੈ
ਨਾਨਕ ਬਲਿ ਜਾਈ ॥੧੫॥

My mind thirsts for the Blessed Vision of the Lord's
Darshan; Nanak is a sacrifice to Him. ||15||

ਸਲੋਕ ॥

Shalok:

ਪਤਿਤ ਪੁਨੀਤ ਗੋਬਿੰਦਹ ਸਰਬ ਦੇਖ
ਨਿਵਾਰਣਹ ॥

The Lord of the Universe is the Purifier of sinners; He is
the Dispeller of all distress.

ਸਰਣਿ ਸੂਰ ਭਗਵਾਨਹ ਜਪੰਤਿ
ਨਾਨਕ ਹਰਿ ਹਰਿ ਹਰੇ ॥੧॥

The Lord God is Mighty, giving His Protective Sanctuary;
Nanak chants the Name of the Lord, Har, Har. ||1||

ਛਡਿਓ ਹਭੁ ਆਪੁ ਲਗੜੋ ਚਰਣਾ
ਪਾਸਿ ॥

Renouncing all self-conceit, I hold tight to the Lord's Feet.

ਨਠੜੋ ਦੁਖ ਤਾਪੁ ਨਾਨਕ ਪ੍ਰਭੁ
ਪੇਖੰਦਿਆ ॥੨॥

My sorrows and troubles have departed, O Nanak,
beholding God. ||2||

ਪਉੜੀ ॥

Pauree:

ਮੇਲਿ ਲੈਹੁ ਦਇਆਲ ਢਹਿ ਪਏ
ਦੁਆਰਿਆ ॥

Unite with me, O Merciful Lord; I have fallen at Your
Door.

ਰਖਿ ਲੇਵਹੁ ਦੀਨ ਦਇਆਲ ਭ੍ਰਮਤ
ਬਹੁ ਹਾਰਿਆ ॥

O Merciful to the meek, save me. I have wandered enough;
now I am tired.

ਭਗਤਿ ਵਛਲੁ ਤੇਰਾ ਬਿਰਦੁ ਹਰਿ
ਪਤਿਤ ਉਧਾਰਿਆ ॥

It is Your very nature to love Your devotees, and save sinners.

ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ
ਸਾਰਿਆ ॥

Without You, there is no other at all; I offer this prayer to You.

ਕਰੁ ਗਹਿ ਲੇਹੁ ਦਇਆਲ ਸਾਗਰ
ਸੰਸਾਰਿਆ ॥੧੬॥

Take me by the hand, O Merciful Lord, and carry me
across the world-ocean. ||16||

ਸਲੋਕ ॥

Shalok:

ਸੰਤ ਉਧਰਣ ਦਇਆਲੇ ਆਸਰੰ
ਗੋਪਾਲ ਕੀਰਤਨਹ ॥

The Merciful Lord is the Savior of the Saints; their only
support is to sing the Kirtan of the Lord's Praises.

ਨਿਰਮਲੰ ਸੰਤ ਸੰਗੇਣ ਓਟ ਨਾਨਕ
ਪਰਮੇਸੁਰਹ ॥੧॥

One becomes immaculate and pure, by associating with
the Saints, O Nanak, and taking the Protection of the
Transcendent Lord. ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ
ਮਿਟਈ ਘਾਂਮ ॥

The burning of the heart is not dispelled at all, by
sandalwood paste, the moon, or the cold season.

ਸੀਤਲੁ ਥੀਵੈ ਨਾਨਕਾ ਜਪੰਦੜੇ ਹਰਿ
ਨਾਮੁ ॥੨॥

It only becomes cool, O Nanak, by chanting the Name
of the Lord. ||2||

ਪਉੜੀ ॥

Pauree:

ਚਰਨ ਕਮਲ ਕੀ ਓਟ ਉਧਰੇ
ਸਗਲ ਜਨ ॥

Through the Protection and Support of the Lord's lotus
feet, all beings are saved.

ਸੁਣਿ ਪਰਤਾਪੁ ਗੋਵਿੰਦ ਨਿਰਭਉ
ਭਏ ਮਨ ॥

Hearing of the Glory of the Lord of the Universe, the mind
becomes fearless.

ਤੋਟਿ ਨ ਆਵੈ ਮੂਲਿ ਸੰਚਿਆ
ਨਾਮੁ ਧਨ ॥

Nothing at all is lacking, when one gathers the wealth of
the Naam.

ਸੰਤ ਜਨਾ ਸਿਉ ਸੰਗੁ ਪਾਈਐ
ਵਡੈ ਪੁਨ ॥

The Society of the Saints is obtained, by very good deeds.

ਆਠ ਪਹਰ ਹਰਿ ਧਿਆਇ ਹਰਿ
ਜਸੁ ਨਿਤ ਸੁਨ ॥੧੭॥

Twenty-four hours a day, meditate on the Lord, and listen
continually to the Lord's Praises. ||17||

ਸਲੋਕ ॥

Shalok:

ਦਇਆ ਕਰਣੰ ਦੁਖ ਹਰਣੰ ਉਚਰਣੰ
ਨਾਮ ਕੀਰਤਨਹ ॥

The Lord grants His Grace, and dispels the pains of those
who sing the Kirtan of the Praises of His Name.

ਦਇਆਲ ਪੁਰਖ ਭਗਵਾਨਹ ਨਾਨਕ
ਲਿਪਤ ਨ ਮਾਇਆ ॥੧॥

When the Lord God shows His Kindness, O Nanak, one is
no longer engrossed in Maya. ||1||

੭੧੦

710

ਭਾਹਿ ਬਲੰਦੜੀ ਬੁਝਿ ਗਈ ਰਖੰਦੜੇ
ਪ੍ਰਭੁ ਆਪਿ ॥

The burning fire has been put out; God Himself has
saved me.

ਜਿਨਿ ਉਪਾਈ ਮੇਦਨੀ ਨਾਨਕ ਸੋ
ਪ੍ਰਭੁ ਜਾਪਿ ॥੨॥

Meditate on that God, O Nanak, who created the universe. ||2||

ਪਉੜੀ ॥

Pauree:

ਜਾ ਪ੍ਰਭੁ ਭਏ ਦਇਆਲ ਨ ਬਿਆਪੈ
ਮਾਇਆ ॥

When God becomes merciful, Maya does not cling.

ਕੋਟਿ ਅਘਾ ਗਏ ਨਾਸ ਹਰਿ
ਇਕੁ ਧਿਆਇਆ ॥

Millions of sins are eliminated, by meditating on the
Naam, the Name of the One Lord.

ਨਿਰਮਲ ਭਏ ਸਰੀਰ ਜਨ
ਪੂਰੀ ਨਾਇਆ ॥

ਮਨ ਤਨ ਭਏ ਸੰਤੋਖ ਪੂਰਨ
ਪ੍ਰਭੁ ਪਾਇਆ ॥

ਤਰੇ ਕੁਟੰਬ ਸੰਗਿ ਲੋਗ ਕੁਲ
ਸਬਾਇਆ ॥੧੮॥

ਸਲੋਕ ॥

ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ
ਨਾਰਾਇਣਹ ॥

ਗੁਰ ਦਇਆਲ ਸਮਰਥ ਗੁਰ ਗੁਰ
ਨਾਨਕ ਪਤਿਤ ਉਧਾਰਣਹ ॥੧॥

ਭਉਜਲੁ ਬਿਖਮੁ ਅਸਗਾਹੁ ਗੁਰਿ
ਬੋਹਿਥੈ ਤਾਰਿਅਮੁ ॥

ਨਾਨਕ ਪੂਰ ਕਰੰਮ ਸਤਿਗੁਰ ਚਰਣੀ
ਲਗਿਆ ॥੨॥

ਪਉੜੀ ॥

ਧੰਨੁ ਧੰਨੁ ਗੁਰਦੇਵ ਜਿਸੁ ਸੰਗਿ
ਹਰਿ ਜਪੇ ॥

ਗੁਰ ਕ੍ਰਿਪਾਲ ਜਬ ਭਏ ਤ ਅਵਗੁਣ
ਸਭਿ ਛਪੇ ॥

ਪਾਰਬ੍ਰਹਮ ਗੁਰਦੇਵ ਨੀਚਹੁ ਉਚ
ਥਪੇ ॥

ਕਾਟਿ ਸਿਲਕ ਦੁਖ ਮਾਇਆ ਕਰਿ
ਲੀਨੇ ਅਪ ਦਸੇ ॥

ਗੁਣ ਗਾਏ ਬੇਅੰਤ ਰਸਨਾ ਹਰਿ ਜਸੇ
॥੧੯॥

ਸਲੋਕ ॥

ਦ੍ਰਿਸਟੰਤ ਏਕੋ ਸੁਨੀਅੰਤ ਏਕੋ
ਵਰਤੰਤ ਏਕੋ ਨਰਹਰਹ ॥

The body is made immaculate and pure, bathing in the dust of the feet of the Lord's humble servants.

The mind and body become contented, finding the Perfect Lord God.

One is saved, along with his family, and all his ancestors. ||18||

Shalok:

The Guru is the Lord of the Universe; the Guru is the Lord of the world; the Guru is the Perfect Pervading Lord God.

The Guru is compassionate; the Guru is all-powerful; the Guru, O Nanak, is the Saving Grace of sinners. ||1||

The Guru is the boat, to cross over the dangerous, treacherous, unfathomable world-ocean.

O Nanak, by perfect good karma, one is attached to the feet of the True Guru. ||2||

Pauree:

Blessed, blessed is the Divine Guru; associating with Him, one meditates on the Lord.

When the Guru becomes merciful, then all one's demerits are dispelled.

The Supreme Lord God, the Divine Guru, uplifts and exalts the lowly.

Cutting away the painful noose of Maya, He makes us His own slaves.

With my tongue, I sing the Glorious Praises of the infinite Lord God. ||19||

Shalok:

I see only the One Lord; I hear only the One Lord; the One Lord is all-pervading.

ਨਾਮ ਦਾਨੁ ਜਾਚੰਤਿ ਨਾਨਕ ਦਇਆਲ
ਪੁਰਖ ਕ੍ਰਿਪਾ ਕਰਹ ॥੧॥

Nanak begs for the gift of the Naam; O Merciful Lord
God, please grant Your Grace. ||1||

ਹਿਕੁ ਸੇਵੀ ਹਿਕੁ ਸੰਮਲਾ ਹਰਿ
ਇਕਸੁ ਪਹਿ ਅਰਦਾਸਿ ॥

I serve the One Lord, I contemplate the One Lord, and to
the One Lord, I offer my prayer.

ਨਾਮ ਵਖਰੁ ਧਨੁ ਸੰਚਿਆ ਨਾਨਕ
ਸਚੀ ਰਾਸਿ ॥੨॥

Nanak has gathered in the wealth, the merchandise of the
Naam; this is the true capital. ||2||

ਪਉੜੀ ॥

Pauree:

ਪ੍ਰਭ ਦਇਆਲ ਬੇਅੰਤ ਪੂਰਨ
ਇਕੁ ਏਹੁ ॥

God is merciful and infinite. The One and Only is
all-pervading.

ਸਭੁ ਕਿਛੁ ਆਪੇ ਆਪਿ ਦੂਜਾ
ਕਹਾ ਕੇਹੁ ॥

He Himself is all-in-all. Who else can we speak of?

ਆਪਿ ਕਰਹੁ ਪ੍ਰਭ ਦਾਨੁ ਆਪੇ
ਆਪਿ ਲੇਹੁ ॥

God Himself grants His gifts, and He Himself receives them.

ਆਵਣ ਜਾਣਾ ਹੁਕਮੁ ਸਭੁ ਨਿਹਚਲੁ
ਤੁਧੁ ਥੇਹੁ ॥

Coming and going are all by the Hukam of Your Will;
Your place is steady and unchanging.

ਨਾਨਕੁ ਮੰਗੈ ਦਾਨੁ ਕਰਿ ਕਿਰਪਾ
ਨਾਮੁ ਦੇਹੁ ॥੨੦॥੧॥

Nanak begs for this gift; by Your Grace, Lord, please grant
me Your Name. ||20||1||

ਜੈਤਸਰੀ ਬਾਣੀ ਭਗਤਾ ਕੀ
ੴ ਸਤਿਗੁਰ ਪ੍ਰਸਾਦਿ ॥

Jaitsree, The Word Of The Devotees:

One Universal Creator God.

By The Grace Of The True Guru:

ਨਾਥ ਕਛੁਅ ਨ ਜਾਨਉ ॥

O my Lord and Master, I know nothing.

ਮਨੁ ਮਾਇਆ ਕੈ ਹਾਥਿ ਬਿਕਾਨਉ
॥੧॥ ਰਹਾਉ ॥

My mind has sold out, and is in Maya's hands. ||1||Pause||

ਤੁਮ ਕਹੀਅਤ ਹੋ ਜਗਤ ਗੁਰ
ਸੁਆਮੀ ॥

You are called the Lord and Master, the Guru of the World.

ਹਮ ਕਹੀਅਤ ਕਲਿਜੁਗ ਕੇ
ਕਾਮੀ ॥੧॥

I am called a lustful being of the Dark Age of Kali Yuga. ||1||

ਇਨ ਪੰਚਨ ਮੇਰੇ ਮਨੁ ਜੁ ਬਿਗਾਰਿਓ ॥

The five vices have corrupted my mind.

ਪਲੁ ਪਲੁ ਹਰਿ ਜੀ ਤੇ ਅੰਤਰੁ
ਪਾਰਿਓ ॥੨॥

Moment by moment, they lead me further away from the
Lord. ||2||

ਜਤ ਦੇਖਉ ਤਤ ਦੁਖ ਕੀ ਰਾਸੀ ॥
ਅਜੋਂ ਨ ਪੜਾਇ ਨਿਗਮ ਭਏ
ਸਾਖੀ ॥੩॥

Wherever I look, I see loads of pain and suffering.
I do not have faith, even though the Vedas bear witness to
the Lord. ||3||

ਗੋਤਮ ਨਾਰਿ ਉਮਾਪਤਿ ਸ੍ਰਾਮੀ ॥ ਸੀਸੁ
ਧਰਨਿ ਸਹਸ ਭਗ ਗਾਂਮੀ ॥੪॥

Shiva cut off Brahma's head, and Gautam's wife and the
Lord Indra mated; Brahma's head got stuck to Shiva's
hand, and Indra came to bear the marks of a thousand
female organs. ||4||

ਇਨ ਦੂਤਨ ਖਲੁ ਬਧੁ ਕਰਿ
ਮਾਰਿਓ ॥

These demons have fooled, bound and destroyed me.

ਬਡੋ ਨਿਲਾਜੁ ਅਜਹੂ ਨਹੀ
ਹਾਰਿਓ ॥੫॥

I am very shameless - even now, I am not tired of them. ||5||

ਕਹਿ ਰਵਿਦਾਸ ਕਹਾ ਕੈਸੇ ਕੀਜੈ ॥
ਬਿਨੁ ਰਘੁਨਾਥ ਸਰਨਿ ਕਾ ਕੀ
ਲੀਜੈ ॥੬॥੧॥

Says Ravi Daas, what am I to do now?

Without the Sanctuary of the Lord's Protection, who else's
should I seek? ||6||1||

੭੧੧

711

ੴ ਸਤਿ ਨਾਮੁ ਕਰਤਾ ਪੁਰਖੁ
ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ ॥

One Universal Creator God. Truth Is The Name. Creative
Being Personified. No Fear. No Hatred. Image Of The
Undying. Beyond Birth. Self-Existent. By Guru's Grace:

ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ
ਮੇਲੇ ਬਹੁਰਿ ਨ ਭਵਜਲਿ ਫੇਰਾ
॥੧॥ ਰਹਾਉ ॥

Raag Todee, Chau-Padas, Fourth Mahalaa, First House:

Without the Lord, my mind cannot survive.

If the Guru unites me with my Beloved Lord God, my
breath of life, then I shall not have to face the wheel of
reincarnation again in the terrifying world-ocean. ||1||Pause||

ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ
ਹਰਿ ਨੈਨਹੁ ਹਰਿ ਪ੍ਰਭ ਹੇਰਾ ॥
ਸਤਿਗੁਰਿ ਦਇਆਲਿ ਹਰਿ ਨਾਮੁ
ਦ੍ਰਿੜਾਇਆ ਹਰਿ ਪਾਧਰੁ ਹਰਿ
ਪ੍ਰਭ ਕੇਰਾ ॥੧॥

My heart is gripped by a yearning for my Lord God, and
with my eyes, I behold my Lord God.

The merciful True Guru has implanted the Name of the Lord
within me; this is the Path leading to my Lord God. ||1||

ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ
ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥

Through the Lord's Love, I have found the Naam, the
Name of my Lord God, the Lord of the Universe, the
Lord my God.

ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ
ਮੁਖਿ ਮਸਤਕਿ ਭਾਗੁ ਚੰਗੇਰਾ ॥੨॥

The Lord seems so very sweet to my heart, mind and body; upon my face, upon my forehead, my good destiny is inscribed. ||2||

ਲੋਭ ਵਿਕਾਰ ਜਿਨਾ ਮਨੁ ਲਾਗਾ
ਹਰਿ ਵਿਸਰਿਆ ਪੁਰਖੁ ਚੰਗੇਰਾ ॥
ਓਇ ਮਨਮੁਖ ਮੂੜ ਅਗਿਆਨੀ
ਕਹੀਅਹਿ ਤਿਨ ਮਸਤਕਿ ਭਾਗੁ
ਮੰਦੇਰਾ ॥੩॥

Those whose minds are attached to greed and corruption forget the Lord, the good Lord God.

Those self-willed manmukhs are called foolish and ignorant; misfortune and bad destiny are written on their foreheads. ||3||

ਬਿਬੇਕ ਬੁਧਿ ਸਤਿਗੁਰ ਤੇ ਪਾਈ
ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥
ਜਨ ਨਾਨਕ ਨਾਮੁ ਗੁਰੂ ਤੇ ਪਾਇਆ
ਪੁਰਿ ਮਸਤਕਿ ਭਾਗੁ ਲਿਖੇਰਾ
॥੪॥੧॥

From the True Guru, I have obtained a discriminating intellect; the Guru has revealed the spiritual wisdom of God.

Servant Nanak has obtained the Naam from the Guru; such is the destiny inscribed upon his forehead. ||4||1||

ਟੋਡੀ ਮਹਲਾ ੫ ਘਰੁ ੧ ਦੁਪਦੇ
ੴ ਸਤਿਗੁਰ ਪ੍ਰਸਾਦਿ ॥

Todee, Fifth Mahalaa, First House, Du-Padas:

One Universal Creator God.

By The Grace Of The True Guru:

ਸੰਤਨ ਅਵਰ ਨ ਕਾਹੂ ਜਾਨੀ ॥
ਬੇਪਰਵਾਹ ਸਦਾ ਰੰਗਿ ਹਰਿ ਕੈ ਜਾ
ਕੋ ਪਾਖੁ ਸੁਆਮੀ ॥ ਰਹਾਉ ॥

The Saints do not know any other.

They are carefree, ever in the Lord's Love; the Lord and Master is on their side. ||Pause||

ਊਚ ਸਮਾਨਾ ਠਾਕੁਰ ਤੇਰੇ ਅਵਰ
ਨ ਕਾਹੂ ਤਾਨੀ ॥
ਐਸੇ ਅਮਰੁ ਮਿਲਿਓ ਭਗਤਨ ਕਉ
ਰਾਚਿ ਰਹੇ ਰੰਗਿ ਗਿਆਨੀ ॥੧॥

Your canopy is so high, O Lord and Master; no one else has any power.

Such is the immortal Lord and Master the devotees have found; the spiritually wise remain absorbed in His Love. ||1||

ਰੋਗ ਸੋਗ ਦੁਖ ਜਰਾ ਮਰਾ ਹਰਿ
ਜਨਹਿ ਨਹੀ ਨਿਕਟਾਨੀ ॥
ਨਿਰਭਉ ਹੋਇ ਰਹੇ ਲਿਵ ਏਕੈ
ਨਾਨਕ ਹਰਿ ਮਨੁ ਮਾਨੀ ॥੨॥੧॥

Disease, sorrow, pain, old age and death do not even approach the humble servant of the Lord.

They remain fearless, in the Love of the One Lord; O Nanak, they have surrendered their minds to the Lord. ||2||1||

ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥

Todee, Fifth Mahalaa:

Forgetting the Lord, one is ruined forever.

ਤਾ ਕਉ ਧੋਖਾ ਕਹਾ ਬਿਆਪੈ ਜਾ
ਕਉ ਓਟ ਤੁਹਾਰੀ ॥ ਰਹਾਉ ॥

੭੧੨

ਬਿਨੁ ਸਿਮਰਨ ਜੋ ਜੀਵਨੁ ਬਲਨਾ
ਸਰਪ ਜੈਸੇ ਅਰਜਾਰੀ ॥

ਨਵ ਖੰਡਨ ਕੋ ਰਾਜੁ ਕਮਾਵੈ ਅੰਤਿ
ਚਲੈਗੋ ਹਾਰੀ ॥੧॥

ਗੁਣ ਨਿਧਾਨ ਗੁਣ ਤਿਨ ਹੀ ਗਾਏ
ਜਾ ਕਉ ਕਿਰਪਾ ਧਾਰੀ ॥

ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ
ਤਿਸੁ ਬਲਿਹਾਰੀ ॥੨॥੨॥

ਟੋਡੀ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਧਾਇਓ ਰੇ ਮਨ ਦਹ ਦਿਸ ਧਾਇਓ ॥
ਮਾਇਆ ਮਗਨ ਸੁਆਦਿ ਲੋਭਿ
ਮੋਹਿਓ ਤਿਨਿ ਪ੍ਰਭਿ ਆਪਿ
ਭੁਲਾਇਓ ॥ ਰਹਾਉ ॥

ਹਰਿ ਕਥਾ ਹਰਿ ਜਸ ਸਾਧਸੰਗਤਿ
ਸਿਉ ਇਕੁ ਮੁਹਤੁ ਨ ਇਹੁ ਮਨੁ
ਲਾਇਓ ॥

ਬਿਗਸਿਓ ਪੇਖਿ ਰੰਗੁ ਕਸੰਭ ਕੋ ਪਰ
ਗ੍ਰਿਹੁ ਜੋਹਨਿ ਜਾਇਓ ॥੧॥

ਚਰਨ ਕਮਲ ਸਿਉ ਭਾਉ ਨ ਕੀਨੋ
ਨਹ ਸਤ ਪੁਰਖੁ ਮਨਾਇਓ ॥

ਧਾਵਤ ਕਉ ਧਾਵਹਿ ਬਹੁ ਭਾਤੀ
ਜਿਉ ਤੇਲੀ ਬਲਦੁ ਭ੍ਰਮਾਇਓ ॥੨॥

ਨਾਮ ਦਾਨੁ ਇਸਨਾਨੁ ਨ ਕੀਓ ਇਕ
ਨਿਮਖ ਨ ਕੀਰਤਿ ਗਾਇਓ ॥

How can anyone be deceived, who has Your Support,
O Lord? ||Pause||

712

Without meditating in remembrance on the Lord, life is
like a burning fire, even if one lives long, like a snake.

One may rule over the nine regions of the earth, but in the
end, he shall have to depart, losing the game of life. ||1||

He alone sings the Glorious Praises of the Lord, the treasure
of virtue, upon whom the Lord showers His Grace.

He is at peace, and his birth is blessed; Nanak is a sacrifice
to him. ||2||2||

Todee, Fifth Mahalaa, Second House, Chau-Padas:

One Universal Creator God.

By The Grace Of The True Guru:

The mind wanders, wandering in the ten directions.

It is intoxicated by Maya, enticed by the taste of greed.
God Himself has deluded it. ||Pause||

He does not focus his mind, even for a moment, on the
Lord's sermon, or the Lord's Praises, or the Saadh Sangat,
the Company of the Holy.

He is excited, gazing on the transitory color of the
safflower, and looking at other men's wives. ||1||

He does not love the Lord's lotus feet, and he does not
please the True Lord.

He runs around chasing the fleeting objects of the world, in
all directions, like the ox around the oil press. ||2||

He does not practice the Naam, the Name of the Lord; nor
does he practice charity or inner cleansing.

ਨਾਨਾ ਝੂਠਿ ਲਾਇ ਮਨੁ ਤੋਖਿਓ ਨਹ
ਬੁਝਿਓ ਅਪਨਾਇਓ ॥੩॥

He does not sing the Kirtan of the Lord's Praises, even for an instant. Clinging to his many falsehoods, he does not please his own mind, and he does not understand his own self. ||3||

ਪਰਉਪਕਾਰ ਨ ਕਬਹੂ ਕੀਏ ਨਹੀ
ਸਤਿਗੁਰੁ ਸੇਵਿ ਧਿਆਇਓ ॥

He never does good deeds for others; he does not serve or meditate on the True Guru.

ਪੰਚ ਦੂਤ ਰਚਿ ਸੰਗਤਿ ਗੋਸਟਿ
ਮਤਵਾਰੋ ਮਦ ਮਾਇਓ ॥੪॥

He is entangled in the company and the advice of the five demons, intoxicated by the wine of Maya. ||4||

ਕਰਉ ਬੇਨਤੀ ਸਾਧਸੰਗਤਿ ਹਰਿ
ਭਗਤਿ ਵਛਲ ਸੁਣਿ ਆਇਓ ॥

I offer my prayer in the Saadh Sangat; hearing that the Lord is the Lover of His devotees, I have come.

ਨਾਨਕ ਭਾਗਿ ਪਰਿਓ ਹਰਿ
ਪਾਛੈ ਰਾਖੁ ਲਾਜ ਅਪੁਨਾਇਓ
॥੫॥੧॥੩॥

Nanak runs after the Lord, and pleads, "Protect my honor, Lord, and make me Your own." ||5||1||3||

ਟੋਡੀ ਮਹਲਾ ੫ ॥

Todee, Fifth Mahalaa:

ਮਾਨੁਖੁ ਬਿਨੁ ਬੁਝੇ ਬਿਰਥਾ ਆਇਆ ॥
ਅਨਿਕ ਸਾਜ ਸੀਗਾਰ ਬਹੁ ਕਰਤਾ
ਜਿਉ ਮਿਰਤਕੁ ਓਢਾਇਆ ॥ ਰਹਾਉ ॥

Without understanding, his coming into the world is useless. He puts on various ornaments and many decorations, but it is like dressing a corpse. ||Pause||

ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ
ਇਕਤ੍ ਕਰੀ ਹੈ ਮਾਇਆ ॥

With great effort and exertion, the miser works to gather in the riches of Maya.

ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ
ਹੀ ਕਾਜਿ ਨ ਆਇਆ ॥੧॥

He does not give anything in charity or generosity, and he does not serve the Saints; his wealth does not do him any good at all. ||1||

ਕਰਿ ਆਭਰਣ ਸਵਾਰੀ ਸੇਜਾ
ਕਾਮਨਿ ਥਾਟੁ ਬਨਾਇਆ ॥

The soul-bride puts on her ornaments, embellishes her bed, and fashions decorations.

ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ
ਪੇਖਿ ਦੁਖੁ ਪਾਇਆ ॥੨॥

But if she does not obtain the company of her Husband Lord, the sight of these decorations only brings her pain. ||2||

ਸਾਰੋ ਦਿਨਸੁ ਮਜੂਰੀ ਕਰਤਾ ਤੁਹੁ
ਮੂਸਲਹਿ ਛੁਰਾਇਆ ॥

The man works all day long, threshing the husks with the pestle.

ਖੇਦੁ ਭਇਓ ਬੇਗਾਰੀ ਨਿਆਈ ਘਰ
ਕੈ ਕਾਮਿ ਨ ਆਇਆ ॥੩॥

He is depressed, like a forced laborer, and so he is of no use to his own home. ||3||

ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ
ਤਿਸੁ ਹਿਰਦੈ ਨਾਮੁ ਵਸਾਇਆ ॥

But when God shows His Mercy and Grace, He implants the Naam, the Name of the Lord, within the heart.

ਸਾਧਸੰਗਤਿ ਕੈ ਪਾਛੈ ਪਰਿਅਉ
ਜਨ ਨਾਨਕ ਹਰਿ ਰਸੁ ਪਾਇਆ
॥੪॥੨॥੪॥

Search the Saadh Sangat, the Company of the Holy, O
Nanak, and find the sublime essence of the Lord. ||4||2||4||

ਟੋਡੀ ਮਹਲਾ ੫ ॥

Todee, Fifth Mahalaa:

ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ
ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
ਦਾਸ ਤੁਮਾਰੇ ਕੀ ਪਾਵਉ ਪੂਰਾ
ਮਸਤਕਿ ਲੇ ਲੇ ਲਾਵਉ ॥
ਮਹਾ ਪਤਿਤ ਤੇ ਹੋਤ ਪੁਨੀਤਾ ਹਰਿ
ਕੀਰਤਨ ਗੁਨ ਗਾਵਉ ॥੧॥

O Lord, ocean of mercy, please abide forever in my heart.
Please awaken such understanding within me, that I may
be in love with You, God. ||Pause||
Please, bless me with the dust of the feet of Your slaves;
I touch it to my forehead.
I was a great sinner, but I have been made pure, singing
the Kirtan of the Lord's Glorious Praises. ||1||

੭੧੩

713

ਆਗਿਆ ਤੁਮਰੀ ਮੀਠੀ ਲਾਗਉ
ਕੀਓ ਤੁਹਾਰੇ ਭਾਵਉ ॥
ਜੇ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ
ਨ ਕਤਹੂ ਧਾਵਉ ॥੨॥

Your Will seems so sweet to me; whatever You do, is
pleasing to me.

Whatever You give me, with that I am satisfied; I shall
chase after no one else. ||2||

ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ
ਸਗਲ ਰੇਣ ਹੋਇ ਰਹੀਐ ॥

I know that my Lord and Master God is always with me; I
am the dust of all men's feet.

ਸਾਧੂ ਸੰਗਤਿ ਹੋਇ ਪਰਾਪਤਿ ਤਾ
ਪ੍ਰਭੁ ਅਪੁਨਾ ਲਹੀਐ ॥੩॥

If I find the Saadh Sangat, the Company of the Holy, I
shall obtain God. ||3||

ਸਦਾ ਸਦਾ ਹਮ ਛੋਹਰੇ ਤੁਮਰੇ ਤੂ
ਪ੍ਰਭ ਹਮਰੇ ਮੀਰਾ ॥

Forever and ever, I am Your child; You are my God, my King.

ਨਾਨਕ ਬਾਰਿਕ ਤੁਮ ਮਾਤ
ਪਿਤਾ ਮੁਖਿ ਨਾਮੁ ਤੁਮਾਰੇ ਖੀਰਾ
॥੪॥੩॥੫॥

Nanak is Your child; You are my mother and father; please,
give me Your Name, like milk in my mouth. ||4||3||5||

ਟੋਡੀ ਮਹਲਾ ੫ ਘਰੁ ੨ ਦੁਪਦੇ

Todee, Fifth Mahalaa, Second House, Du-Padas:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਮਾਗਉ ਦਾਨੁ ਠਾਕੁਰ ਨਾਮ ॥

I beg for the Gift of Your Name, O my Lord and Master.

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ
ਕ੍ਰਿਪਾ ਗੁਣ ਗਾਮ ॥੧॥ ਰਹਾਉ ॥

Nothing else shall go along with me in the end; by Your
Grace, please allow me to sing Your Glorious Praises.
||1||Pause||

ਰਾਜੁ ਮਾਲੁ ਅਨੇਕ ਭੋਗ ਰਸ ਸਗਲ
ਤਰਵਰ ਕੀ ਛਾਮ ॥

Power, wealth, various pleasures and enjoyments, all are
just like the shadow of a tree.

ਧਾਇ ਧਾਇ ਬਹੁ ਬਿਧਿ ਕਉ ਧਾਵੈ
ਸਗਲ ਨਿਰਾਰਥ ਕਾਮ ॥੧॥

He runs, runs, runs around in many directions, but all of
his pursuits are useless. ||1||

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ
ਸਗਲ ਬਾਤ ਹੈ ਖਾਮ ॥

Except for the Lord of the Universe, everything he desires
appears transitory.

ਕਹੁ ਨਾਨਕ ਸੰਤ ਰੇਨ ਮਾਗਉ ਮੇਰੇ
ਮਨੁ ਪਾਵੈ ਬਿਸਾਮ ॥੨॥੧॥੬॥

Says Nanak, I beg for the dust of the feet of the Saints, so
that my mind may find peace and tranquility. ||2||1||6||

ਟੋਡੀ ਮਹਲਾ ੫ ॥

Todee, Fifth Mahalaa:

ਪ੍ਰਭ ਜੀ ਕੇ ਨਾਮੁ ਮਨਹਿ ਸਾਧਾਰੈ ॥

The Naam, the Name of the Dear Lord, is the Support of
my mind.

ਜੀਅ ਪ੍ਰਾਨ ਸੂਖ ਇਸੁ ਮਨ
ਕਉ ਬਰਤਨਿ ਏਹੁ ਹਮਾਰੈ ॥੧॥
ਰਹਾਉ ॥

It is my life, my breath of life, my peace of mind; for me,
it is an article of daily use. ||1||Pause||

ਨਾਮੁ ਜਾਤਿ ਨਾਮੁ ਮੇਰੀ ਪਤਿ ਹੈ
ਨਾਮੁ ਮੇਰੈ ਪਰਵਾਰੈ ॥

The Naam is my social status, the Naam is my honor; the
Naam is my family.

ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ
ਨਾਮੁ ਮੇ ਕਉ ਨਿਸਤਾਰੈ ॥੧॥

The Naam is my companion; it is always with me. The
Lord's Name is my emancipation. ||1||

ਬਿਖੈ ਬਿਲਾਸ ਕਹੀਅਤ ਬਹੁਤੇਰੇ
ਚਲਤ ਨ ਕਛੂ ਸੰਗਾਰੈ ॥

Sensual pleasures are talked about a lot, but none of them
goes along with anyone in the end.

ਇਸਟੁ ਮੀਤੁ ਨਾਮੁ ਨਾਨਕ ਕੋ ਹਰਿ
ਨਾਮੁ ਮੇਰੈ ਭੰਡਾਰੈ ॥੨॥੨॥੭॥

The Naam is Nanak's dearest friend; the Lord's Name is
my treasure. ||2||2||7||

ਟੋਡੀ ਮਃ ੫ ॥

Todee, Fifth Mahalaa:

ਨੀਕੇ ਗੁਣ ਗਾਉ ਮਿਟਹੀ ਰੋਗ ॥

Sing the sublime Praises of the Lord, and your disease
shall be eradicated.

ਮੁਖ ਊਜਲ ਮਨੁ ਨਿਰਮਲ ਹੋਈ ਹੈ
ਤੇਰੇ ਰਹੈ ਈਹਾ ਊਹਾ ਲੋਗੁ ॥੧॥
ਰਹਾਉ ॥

Your face shall become radiant and bright, and your mind
shall be immaculately pure. You shall be saved here and
hereafter. ||1||Pause||

ਚਰਨ ਪਖਾਰਿ ਕਰਉ ਗੁਰ ਸੇਵਾ
ਮਨਹਿ ਚਰਾਵਉ ਭੋਗ ॥

I wash the Guru's feet and serve Him; I dedicate my mind
as an offering to Him.

ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ
ਸੋਈ ਜੋ ਹੋਗੁ ॥੧॥

Renounce self-conceit, negativity and egotism, and accept
what comes to pass. ||1||

ਸੰਤ ਟਹਲ ਸੋਈ ਹੈ ਲਾਗਾ ਜਿਸੁ
ਮਸਤਕਿ ਲਿਖਿਆ ਲਿਖੋਗੁ ॥

He alone commits himself to the service of the Saints,
upon whose forehead such destiny is inscribed.

ਕਹੁ ਨਾਨਕ ਏਕ ਬਿਨੁ ਦੂਜਾ ਅਵਰੁ
ਨ ਕਰਣੈ ਜੋਗੁ ॥੨॥੩॥੮॥

Says Nanak, other than the One Lord, there is not any
other able to act. ||2||3||8||

ਟੋਡੀ ਮਹਲਾ ੫ ॥

Todee, Fifth Mahalaa:

ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ
ਲਾਹਿ ਹਮਾਰੀ ॥੧॥ ਰਹਾਉ ॥

O True Guru, I have come to Your Sanctuary.

Grant me the peace and glory of the Lord's Name, and
remove my anxiety. ||1||Pause||

ਅਵਰ ਨ ਸੁਝੈ ਦੂਜੀ ਠਾਹਰ ਹਾਰਿ
ਪਰਿਓ ਤਉ ਦੁਆਰੀ ॥

I cannot see any other place of shelter; I have grown
weary, and collapsed at Your door.

ਲੇਖਾ ਛੋਡਿ ਅਲੇਖੈ ਛੂਟਹ ਹਮ
ਨਿਰਗੁਨ ਲੇਹੁ ਉਬਾਰੀ ॥੧॥

Please ignore my account; only then may I be saved. I am
worthless - please, save me! ||1||

ਸਦ ਬਖਸਿੰਦੁ ਸਦਾ ਮਿਹਰਵਾਨਾ
ਸਭਨਾ ਦੇਇ ਅਧਾਰੀ ॥

You are always forgiving, and always merciful; You give
support to all.

ਨਾਨਕ ਦਾਸ ਸੰਤ ਪਾਛੈ
ਪਰਿਓ ਰਾਖਿ ਲੇਹੁ ਇਹ ਬਾਰੀ
॥੨॥੪॥੯॥

Slave Nanak follows the Path of the Saints; save him,
O Lord, this time. ||2||4||9||

ਟੋਡੀ ਮਹਲਾ ੫ ॥

Todee, Fifth Mahalaa:

ਰਸਨਾ ਗੁਣ ਗੋਪਾਲ ਨਿਧਿ ਗਾਇਣ ॥

My tongue sings the Praises of the Lord of the world, the
ocean of virtue.

ਸਾਂਤਿ ਸਹਜੁ ਰਹਸੁ ਮਨਿ ਉਪਜਿਓ
ਸਗਲੇ ਦੂਖ ਪਲਾਇਣ ॥੧॥ ਰਹਾਉ ॥

Peace, tranquility, poise and delight well up in my mind,
and all sorrows run away. ||1||Pause||

੨੧੪

ਜੇ ਮਾਗਹਿ ਸੋਈ ਸੋਈ ਪਾਵਹਿ
ਸੇਵਿ ਹਰਿ ਕੇ ਚਰਣ ਰਸਾਇਣ ॥

ਜਨਮ ਮਰਣ ਦੁਹੂ ਤੇ ਛੂਟਹਿ
ਭਵਜਲੁ ਜਗਤੁ ਤਰਾਇਣ ॥੧॥

ਖੋਜਤ ਖੋਜਤ ਤਤੁ ਬੀਚਾਰਿਓ ਦਾਸ
ਗੋਵਿੰਦ ਪਰਾਇਣ ॥

ਅਬਿਨਾਸੀ ਖੇਮ ਚਾਹਹਿ ਜੇ
ਨਾਨਕ ਸਦਾ ਸਿਮਰਿ ਨਾਰਾਇਣ
॥੨॥੫॥੧੦॥

ਟੋਡੀ ਮਹਲਾ ੫ ॥

ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ
ਸਿਵ ਕੈ ਬਾਣਿ ਸਿਰੁ ਕਾਟਿਓ ॥੧॥
ਰਹਾਉ ॥

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ
ਕਾ ਪੰਥਾ ਥਾਟਿਓ ॥

ਖਾਤ ਖਰਚਤ ਕਿਛੁ ਨਿਖੁਟਤ ਨਾਹੀ
ਰਾਮ ਰਤਨੁ ਧਨੁ ਖਾਟਿਓ ॥੧॥

ਭਸਮਾ ਭੂਤ ਹੋਆ ਖਿਨ ਭੀਤਰਿ
ਅਪਨਾ ਕੀਆ ਪਾਇਆ ॥

ਆਗਮ ਨਿਗਮੁ ਕਹੈ ਜਨੁ ਨਾਨਕੁ
ਸਭੁ ਦੇਖੈ ਲੋਕੁ ਸਬਾਇਆ
॥੨॥੬॥੧੧॥

ਟੋਡੀ ਮਃ ੫ ॥

ਕਿਰਪਨ ਤਨ ਮਨ ਕਿਲਵਿਖ ਭਰੇ ॥
ਸਾਧਸੰਗਿ ਭਜਨੁ ਕਰਿ ਸੁਆਮੀ
ਢਾਕਨ ਕਉ ਇਕੁ ਹਰੇ ॥੧॥
ਰਹਾਉ ॥

714

Whatever I ask for, I receive; I serve at the Lord's feet, the source of nectar.

I am released from the bondage of birth and death, and so I cross over the terrifying world-ocean. ||1||

Searching and seeking, I have come to understand the essence of reality; the slave of the Lord of the Universe is dedicated to Him.

If you desire eternal bliss, O Nanak, ever remember the Lord in meditation. ||2||5||10||

Todee, Fifth Mahalaa:

The slanderer, by Guru's Grace, has been turned away.

The Supreme Lord God has become merciful; with Shiva's arrow, He shot his head off. ||1||Pause||

Death, and the noose of death, cannot see me; I have adopted the Path of Truth.

I have earned the wealth, the jewel of the Lord's Name; eating and spending, it is never used up. ||1||

In an instant, the slanderer was reduced to ashes; he received the rewards of his own actions.

Servant Nanak speaks the truth of the scriptures; the whole world is witness to it. ||2||6||11||

Todee, Fifth Mahalaa:

O miser, your body and mind are full of sin.

In the Saadh Sangat, the Company of the Holy, vibrate, meditate on the Lord and Master; He alone can cover your sins. ||1||Pause||

ਅਨਿਕ ਛਿਦ੍ਰ ਬੋਹਿਥ ਕੇ ਛੁਟਕਤ
ਥਾਮ ਨ ਜਾਹੀ ਕਰੇ ॥

ਜਿਸ ਕਾ ਬੋਹਿਥੁ ਤਿਸੁ ਆਰਾਧੇ
ਖੋਟੇ ਸੰਗਿ ਖਰੇ ॥੧॥

ਗਲੀ ਸੈਲ ਉਠਾਵਤ ਚਾਹੈ ਓਇ
ਉਹਾ ਹੀ ਹੈ ਧਰੇ ॥

ਜੋਰੁ ਸਕਤਿ ਨਾਨਕ ਕਿਛੁ
ਨਾਹੀ ਪ੍ਰਭ ਰਾਖਹੁ ਸਰਣਿ ਪਰੇ
॥੨॥੨॥੧੨॥

ਟੋਡੀ ਮਹਲਾ ੫ ॥

ਹਰਿ ਕੇ ਚਰਨ ਕਮਲ ਮਨਿ
ਧਿਆਉ ॥

ਕਾਢਿ ਕੁਠਾਰੁ ਪਿਤ ਬਾਤ ਹੰਤਾ
ਅਉਖਧੁ ਹਰਿ ਕੋ ਨਾਉ ॥੧॥
ਰਹਾਉ ॥

ਤੀਨੇ ਤਾਪ ਨਿਵਾਰਣਹਾਰਾ ਦੁਖ
ਹੰਤਾ ਸੁਖ ਰਾਸਿ ॥

ਤਾ ਕਉ ਬਿਘਨੁ ਨ ਕੋਉ ਲਾਗੈ ਜਾ
ਕੀ ਪ੍ਰਭ ਆਗੈ ਅਰਦਾਸਿ ॥੧॥

ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ
ਕਾਰਣ ਪ੍ਰਭ ਏਕ ॥

ਬਾਲ ਬੁਧਿ ਪੂਰਨ ਸੁਖਦਾਤਾ ਨਾਨਕ
ਹਰਿ ਹਰਿ ਟੈਕ ॥੨॥੮॥੧੩॥

ਟੋਡੀ ਮਹਲਾ ੫ ॥

ਹਰਿ ਹਰਿ ਨਾਮੁ ਸਦਾ ਸਦ ਜਾਪਿ ॥
ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ
ਵਸਦੀ ਕੀਨੀ ਆਪਿ ॥੧॥ ਰਹਾਉ ॥

ਜਿਸ ਕੇ ਸੇ ਫਿਰਿ ਤਿਨ ਹੀ ਸਮਾਲੇ
ਬਿਨਸੇ ਸੋਗ ਸੰਤਾਪ ॥

When many holes appear in your boat, you cannot plug them with your hands.

Worship and adore the One, to whom your boat belongs; He saves the counterfeit along with the genuine. ||1||

People want to lift up the mountain with mere words, but it just stays there.

Nanak has no strength or power at all; O God, please protect me - I seek Your Sanctuary. ||2||7||12||

Todee, Fifth Mahalaa:

Meditate on the lotus feet of the Lord within your mind.

The Name of the Lord is the medicine; it is like an axe, which destroys the diseases caused by anger and egotism. ||1||Pause||

The Lord is the One who removes the three fevers; He is the Destroyer of pain, the warehouse of peace.

No obstacles block the path of one who prays before God. ||1||

By the Grace of the Saints, the Lord has become my physician; God alone is the Doer, the Cause of causes.

He is the Giver of perfect peace to the innocent-minded people; O Nanak, the Lord, Har, Har, is my support. ||2||8||13||

Todee, Fifth Mahalaa:

Chant the Name of the Lord, Har, Har, forever and ever.

Showering His Kind Mercy, the Supreme Lord God Himself has blessed the town. ||1||Pause||

The One who owns me, has again taken care of me; my sorrow and suffering is past.

ਹਾਥ ਦੇਇ ਰਾਖੇ ਜਨ ਅਪਨੇ ਹਰਿ
ਹੋਏ ਮਾਈ ਬਾਪ ॥੧॥

He gave me His hand, and saved me, His humble servant;
the Lord is my mother and father. ||1||

ਜੀਅ ਜੰਤ ਹੋਏ ਮਿਹਰਵਾਨਾ ਦਯਾ
ਧਾਰੀ ਹਰਿ ਨਾਥ ॥

All beings and creatures have become kind to me; my
Lord and Master blessed me with His Kind Mercy.

ਨਾਨਕ ਸਰਨਿ ਪਰੇ ਦੁਖ ਭੰਜਨ ਜਾ
ਕਾ ਬਡ ਪਰਤਾਪ ॥੨॥੯॥੧੪॥

Nanak seeks the Sanctuary of the Lord, the Destroyer of
pain; His glory is so great! ||2||9||14||

ਟੋਡੀ ਮਹਲਾ ੫ ॥

Todee, Fifth Mahalaa:

ਸ੍ਰਾਮੀ ਸਰਨਿ ਪਰਿਓ ਦਰਬਾਰੇ ॥
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ
ਬਿਨੁ ਕਉਨੁ ਉਧਾਰੇ ॥੧॥ ਰਹਾਉ ॥

O Lord and Master, I seek the Sanctuary of Your Court.
Destroyer of millions of sins, O Great Giver, other than
You, who else can save me? ||1||Pause||

ਖੋਜਤ ਖੋਜਤ ਬਹੁ ਪਰਕਾਰੇ ਸਰਬ
ਅਰਥ ਬੀਚਾਰੇ ॥

Searching, searching in so many ways, I have
contemplated all the objects of life.

ਸਾਧਸੰਗਿ ਪਰਮ ਗਤਿ ਪਾਈਐ
ਮਾਇਆ ਰਚਿ ਬੰਧਿ ਹਾਰੇ ॥੧॥

In the Saadh Sangat, the Company of the Holy, the
supreme state is attained. But those who are engrossed in
the bondage of Maya, lose the game of life. ||1||

੭੧੫

715

ਚਰਨ ਕਮਲ ਸੰਗਿ ਪ੍ਰੀਤਿ ਮਨਿ
ਲਾਗੀ ਸੁਰਿ ਜਨ ਮਿਲੇ ਪਿਆਰੇ ॥
ਨਾਨਕ ਅਨਦ ਕਰੇ ਹਰਿ ਜਪਿ
ਜਪਿ ਸਗਲੇ ਰੋਗ ਨਿਵਾਰੇ
॥੨॥੧੦॥੧੫॥

My mind is in love with the Lord's lotus feet; I have met
the Beloved Guru, the noble, heroic being.
Nanak celebrates in bliss; chanting and meditating on the
Lord, all sickness has been cured. ||2||10||15||

ਟੋਡੀ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥

Todee, Fifth Mahalaa, Third House, Chau-Padas:

One Universal Creator God.

By The Grace Of The True Guru:

ਹਾਂ ਹਾਂ ਲਪਟਿਓ ਰੇ ਮੂੜੇ ਕਛੂ
ਨ ਥੋਰੀ ॥

Oh! Oh! You cling to Maya, you fool; this is not a
trivial matter.

ਤੇਰੇ ਨਹੀ ਸੁ ਜਾਨੀ ਮੋਰੀ ॥ ਰਹਾਉ ॥
ਆਪਨ ਰਾਮੁ ਨ ਚੀਨੋ ਖਿਨੁਆ ॥

That which you consider to be yours, is not yours. ||Pause||
You do not remember your Lord, even for an instant.

ਜੋ ਪਰਾਈ ਸੁ ਅਪਨੀ ਮਨੁਆ ॥੧॥

That which belongs to others, you believe to be your own. ||1||

ਨਾਮੁ ਸੰਗੀ ਸੋ ਮਨਿ ਨ ਬਸਾਇਓ ॥ The Naam, the Name of the Lord, is always with you, but you do not enshrine it within your mind.
 ਛੋਡਿ ਜਾਹਿ ਵਾਹੁ ਚਿਤੁ ਲਾਇਓ ॥੨॥ You have attached your consciousness to that which you must eventually abandon. ||2||
 ਸੋ ਸੰਚਿਓ ਜਿਤੁ ਭੂਖ ਤਿਸਾਇਓ ॥ You collect that which will bring you only hunger and thirst.
 ਅੰਮ੍ਰਿਤੁ ਨਾਮੁ ਤੇਸਾ ਨਹੀ ਪਾਇਓ ॥੩॥ You have not obtained the supplies of the Ambrosial Naam. ||3||
 ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥ You have fallen into the pit of sexual desire, anger and emotional attachment.
 ਗੁਰ ਪ੍ਰਸਾਦਿ ਨਾਨਕ ਕੇ ਤਰਿਆ ॥੪॥੧॥੧੬॥ By Guru's Grace, O Nanak, a rare few are saved. ||4||1||16||

ਟੋਡੀ ਮਹਲਾ ੫ ॥

Todee, Fifth Mahalaa:

ਹਮਾਰੈ ਏਕੈ ਹਰੀ ਹਰੀ ॥ I have only the One Lord, my God.
 ਆਨ ਅਵਰ ਸਿਵਾਣਿ ਨ ਕਰੀ ॥ I do not recognize any other. ||Pause||
 ਰਹਾਉ ॥
 ਵਡੈ ਭਾਗਿ ਗੁਰੁ ਅਪੁਨਾ ਪਾਇਓ ॥ By great good fortune, I have found my Guru.
 ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥ The Guru has implanted the Name of the Lord within me. ||1||
 ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ The Name of the Lord, Har, Har, is my meditation, austerity, fasting and daily religious practice.
 ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥ Meditating on the Lord, Har, Har, I have found total joy and bliss. ||2||
 ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ The Praises of the Lord are my good conduct, occupation and social class.
 ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥ Listening to the Kirtan of the Lord's Praises, I am in absolute ecstasy. ||3||
 ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥੪॥੨॥੧੭॥ Says Nanak, everything comes to the homes of those who have found their Lord and Master. ||4||2||17||

ਟੋਡੀ ਮਹਲਾ ੫ ਘਰੁ ੪ ਦੁਪਦੇ

ੴ ਸਤਿਗੁਰ ਪ੍ਰਸਾਦਿ ॥

ਰੂੜੋ ਮਨੁ ਹਰਿ ਰੰਗੋ ਲੋੜੈ ॥

ਗਾਲੀ ਹਰਿ ਨੀਹੁ ਨ ਹੋਇ ॥
ਰਹਾਉ ॥

ਹਉ ਚੂਢੇਦੀ ਦਰਸਨ ਕਾਰਣਿ ਬੀਬੀ
ਬੀਬੀ ਪੇਖਾ ॥

ਗੁਰ ਮਿਲਿ ਭਰਮੁ ਗਵਾਇਆ ਹੇ ॥੧॥

ਇਹ ਬੁਧਿ ਪਾਈ ਮੈ ਸਾਧੂ ਕੰਨਹੁ
ਲੇਖੁ ਲਿਖਿਓ ਧੁਰਿ ਮਾਥੈ ॥

ਇਹ ਬਿਧਿ ਨਾਨਕ ਹਰਿ ਨੈਣ
ਅਲੋਇ ॥੨॥੧॥੧੮॥

ਟੋਡੀ ਮਹਲਾ ੫ ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥

ਹੀਓ ਮਹਰਾਜ ਰੀ ਮਾਇਓ ॥
ਡੀਹਰ ਨਿਆਈ ਮੋਹਿ ਫਾਕਿਓ
ਰੇ ॥ ਰਹਾਉ ॥

ਘਣੋ ਘਣੋ ਘਣੋ ਸਦ ਲੋੜੈ ਬਿਨੁ
ਲਹਣੇ ਕੈਨੈ ਪਾਇਓ ਰੇ ॥

ਮਹਰਾਜ ਰੋ ਗਾਥੁ ਵਾਹੂ ਸਿਉ
ਲੁਭਾਇਓ ਨਿਹਭਾਗੜੋ ਭਾਹਿ
ਸੰਜੋਇਓ ਰੇ ॥੧॥

ਸੁਣਿ ਮਨ ਸੀਖ ਸਾਧੂ ਜਨ ਸਗਲੋ
ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥

ਜਾ ਕੋ ਲਹਣੋ ਮਹਰਾਜ ਰੀ
ਗਾਠੜੀਓ ਜਨ ਨਾਨਕ ਗਰਭਾਸਿ ਨ
ਪਉੜਿਓ ਰੇ ॥੨॥੨॥੧੯॥

Todee, Fifth Mahalaa, Fourth House, Du-Padas:

One Universal Creator God.

By The Grace Of The True Guru:

My beautiful mind longs for the Love of the Lord.

By mere words, the Lord's Love does not come. ||Pause||

I have searched for the Blessed Vision of His Darshan,
looking in each and every street.

Meeting with the Guru, my doubts have been dispelled. ||1||

I have obtained this wisdom from the Holy Saints,
according to the pre-ordained destiny inscribed upon my
forehead.

In this way, Nanak has seen the Lord with his eyes.
||2||1||18||

Todee, Fifth Mahalaa:

My foolish heart is in the grip of pride.

By the Will of my Lord God, Maya, like a witch, has
swallowed my soul. ||Pause||

More and more, he continually yearns for more; but unless
he is destined to receive, how can he obtain it?

He is entangled in wealth, bestowed by the Lord God; the
unfortunate one attaches himself to the fire of desires. ||1||

Listen, O mind, to the Teachings of the Holy Saints, and
all your sins shall be totally washed away.

One who is destined to receive from the Lord, O servant
Nanak, shall not be cast into the womb of reincarnation
again. ||2||2||19||

੨੧੬

ਟੋਡੀ ਮਹਲਾ ੫ ਘਰੁ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਐਸੇ ਗੁਨੁ ਮੇਰੇ ਪ੍ਰਭ ਜੀ ਕੀਨ ॥
ਪੰਚ ਦੋਖ ਅਰੁ ਅਹੰ ਰੋਗ ਇਹ ਤਨ
ਤੇ ਸਗਲ ਦੂਰਿ ਕੀਨ ॥ ਰਹਾਉ ॥
ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ
ਕੇ ਸਬਦੁ ਮੈਰੈ ਹੀਅਰੈ ਦੀਨ ॥
ਰੂਪੁ ਅਨਰੂਪੁ ਮੋਰੇ ਕਛੁ ਨ
ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ
ਰੰਗ ਭੀਨ ॥੧॥

ਪੇਖਿਓ ਲਾਲਨੁ ਪਾਟ ਬੀਚ ਖੋਏ
ਅਨਦ ਚਿਤਾ ਹਰਖੇ ਪਤੀਨ ॥
ਤਿਸ ਹੀ ਕੇ ਗ੍ਰਿਹੁ ਸੋਈ ਪ੍ਰਭੁ
ਨਾਨਕ ਸੋ ਠਾਕੁਰੁ ਤਿਸ ਹੀ ਕੇ ਧੀਨ
॥੨॥੧॥੨੦॥

ਟੋਡੀ ਮਹਲਾ ੫ ॥

ਮਾਈ ਮੇਰੇ ਮਨ ਕੀ ਪ੍ਰੀਤਿ ॥
ਏਹੀ ਕਰਮ ਧਰਮ ਜਪ ਏਹੀ ਰਾਮ
ਨਾਮ ਨਿਰਮਲ ਹੈ ਰੀਤਿ ॥ ਰਹਾਉ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ
ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ
ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ
ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ
ਪਾਇਆ ਆਦਿ ਜੁਗਾਦਿ ਭਗਤਨ
ਕੇ ਮੀਤ ॥੨॥੨॥੨੧॥

716

Todee, Fifth Mahalaa, Fifth House, Du-Padas:

One Universal Creator God.

By The Grace Of The True Guru:

Such is the blessing my God has bestowed upon me.
He has totally banished the five evils and the illness of
egotism from my body. ||Pause||
Breaking my bonds, and releasing me from vice and
corruption, He has enshrined the Word of the Guru's
Shabad within my heart.
The Lord has not considered my beauty or ugliness;
instead, He has held me with love. I am drenched with His
Love. ||1||

I behold my Beloved, now that the curtain has been torn
away. My mind is happy, pleased and satisfied.

My house is His; He is my God. Nanak is obedient to His
Lord and Master. ||2||1||20||

Todee, Fifth Mahalaa:

O my mother, my mind is in love.
This is my karma and my Dharma; this is my meditation.
The Lord's Name is my immaculate, unstained way of
life. ||Pause||
The Support of my breath of life, the wealth of my life, is
to gaze upon the Blessed Vision of God's Darshan.
On the road, and on the river, these supplies are always
with me. I have made my mind the Lord's companion. ||1||
By the Grace of the Saints, my mind has become immaculate
and pure. In His mercy, He has made me His own.
Remembering, remembering Him in meditation, Nanak
has found peace. From the very beginning, and throughout
the ages, He is the friend of His devotees. ||2||2||21||

ਟੋਡੀ ਮਹਲਾ ੫ ॥

ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥
ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ
ਭਗਤ ਕਉ ਪੂਰਨ ਦਾਨ ॥ ਰਹਾਉ ॥

ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ
ਅੰਤਰਜਾਮੀ ਸੁਘੜ ਸੁਜਾਨ ॥
ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ
ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥

ਆਠ ਪਹਰ ਰਸਨਾ ਗੁਨ ਗਾਵੈ ਜਸੁ
ਪੂਰਿ ਅਘਾਵਹਿ ਸਮਰਥ ਕਾਨ ॥
ਤੇਰੀ ਸਰਣਿ ਜੀਅਨ ਕੇ ਦਾਤੇ
ਸਦਾ ਸਦਾ ਨਾਨਕ ਕੁਰਬਾਨ
॥੨॥੩॥੨੨॥

ਟੋਡੀ ਮਹਲਾ ੫ ॥

ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ
ਕਰਿ ਕਿਰਪਾ ਮੇਰੀ ਲੋਚਾ ਪੂਰਿ ॥
ਰਹਾਉ ॥

ਦਹ ਦਿਸ ਰਵਿ ਰਹਿਆ ਜਸੁ
ਤੁਮਰਾ ਅੰਤਰਜਾਮੀ ਸਦਾ ਹਜੂਰਿ ॥

ਜੇ ਤੁਮਰਾ ਜਸੁ ਗਾਵਹਿ ਕਰਤੇ ਸੇ
ਜਨ ਕਬਹੁ ਨ ਮਰਤੇ ਝੂਰਿ ॥੧॥

ਧੰਧ ਬੰਧ ਬਿਨਸੇ ਮਾਇਆ ਕੇ ਸਾਧੂ
ਸੰਗਤਿ ਮਿਟੇ ਬਿਸੂਰ ॥

ਸੁਖ ਸੰਪਤਿ ਭੋਗ ਇਸੁ ਜੀਅ
ਕੇ ਬਿਨੁ ਹਰਿ ਨਾਨਕ ਜਾਨੇ ਕੂਰ
॥੨॥੪॥੨੩॥

Todee, Fifth Mahalaa:

Dear God, please meet me; You are my breath of life.
Do not let me forget You from my heart, even for an
instant; please, bless Your devotee with Your gift of
perfection. ||Pause||

Dispel my doubt, and save me, O my Beloved, all-
knowing Lord, O Inner-knower, O Searcher of hearts.

The wealth of the Naam is worth millions of kingdoms to
me; O God, please bless me with Your Ambrosial Glance
of Grace. ||1||

Twenty-four hours a day, I sing Your Glorious Praises.
They totally satisfy my ears, O my all-powerful Lord.

I seek Your Sanctuary, O Lord, O Giver of life to the soul;
forever and ever, Nanak is a sacrifice to You. ||2||3||22||

Todee, Fifth Mahalaa:

O God, I am the dust of Your feet.

O merciful to the meek, Beloved mind-enticing Lord, by
Your Kind Mercy, please fulfill my yearning. ||Pause||

In the ten directions, Your Praises are permeating and
pervading, O Inner-knower, Searcher of hearts, O Lord
ever-present.

Those who sing Your Praises, O Creator Lord, those
humble beings never die or grieve. ||1||

The worldly affairs and entanglements of Maya disappear,
in the Saadh Sangat, the Company of the Holy; all sorrows
are taken away.

The comforts of wealth and the enjoyments of the soul - O
Nanak, without the Lord, know them to be false. ||2||4||23||

ਟੋਡੀ ਮਃ ੫ ॥

ਮਾਈ ਮੇਰੇ ਮਨ ਕੀ ਪਿਆਸ ॥
ਇਕੁ ਖਿਨੁ ਰਹਿ ਨ ਸਕਉ ਬਿਨੁ
ਪ੍ਰੀਤਮ ਦਰਸਨ ਦੇਖਨ ਕਉ ਧਾਰੀ
ਮਨਿ ਆਸ ॥ ਰਹਾਉ ॥

ਸਿਮਰਉ ਨਾਮੁ ਨਿਰੰਜਨ ਕਰਤੇ ਮਨ
ਤਨ ਤੇ ਸਭਿ ਕਿਲਵਿਖ ਨਾਸ ॥

ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ
ਬਿਮਲ ਜਾ ਕੇ ਜਾਸ ॥੧॥

ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ
ਕਰਿ ਕਿਰਪਾ ਭੇਟੇ ਗੁਣਤਾਸ ॥

੭੧੭

ਸਾਂਤਿ ਸਹਜ ਸੂਖ ਮਨਿ ਉਪਜਿਓ
ਕੋਟਿ ਸੂਰ ਨਾਨਕ ਪਰਗਾਸ
॥੨॥੫॥੨੪॥

ਟੋਡੀ ਮਹਲਾ ੫ ॥

ਹਰਿ ਹਰਿ ਪਤਿਤ ਪਾਵਨ ॥
ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ
ਮਨ ਕੋ ਭਾਵਨ ॥ ਰਹਾਉ ॥

ਸੁੰਦਰੁ ਸੁਖੜੁ ਚਤੁਰੁ ਸਭ ਬੇਤਾ ਰਿਦ
ਦਾਸ ਨਿਵਾਸ ਭਗਤ ਗੁਨ ਗਾਵਨ ॥

ਨਿਰਮਲ ਰੂਪ ਅਨੂਪ ਸੁਆਮੀ
ਕਰਮ ਭੂਮਿ ਬੀਜਨ ਸੋ ਖਾਵਨ ॥੧॥

ਬਿਸਮਨ ਬਿਸਮ ਭਏ ਬਿਸਮਾਦਾ
ਆਨ ਨ ਬੀਓ ਦੂਸਰ ਲਾਵਨ ॥

Todee, Fifth Mahalaa:

O my mother, my mind is so thirsty.

I cannot survive, even for an instant, without my Beloved.
My mind is filled with the desire to behold the Blessed
Vision of His Darshan. ||Pause||

I meditate in remembrance on the Naam, the Name of the
immaculate Creator Lord; all the sins and errors of my
mind and body are washed away.

The Perfect Supreme Lord God, the eternal, imperishable
Giver of peace - spotless and pure are His Praises. ||1||

By the Grace of the Saints, my desires have been fulfilled;
in His Mercy, the Lord, the treasure of virtue, has met me.

717

Peace and tranquility, poise and pleasure, have welled up
within my mind; millions of suns, O Nanak, illuminate me.
||2||5||24||

Todee, Fifth Mahalaa:

The Lord, Har, Har, is the Purifier of sinners;

He is the soul, the breath of life, the Giver of peace and
honor, the Inner-knower, the Searcher of hearts; He is
pleasing to my mind. ||Pause||

He is beautiful and wise, clever and all-knowing. He
dwells within the hearts of His slaves; His devotees sing
His Glorious Praises.

His form is immaculate and pure; He is the incomparable
Lord and Master. Upon the field of actions and karma,
whatever one plants, one eats. ||1||

I am amazed, and wonder-struck by His wonder. There is
none other than Him.

ਰਸਨਾ ਸਿਮਰਿ ਸਿਮਰਿ ਜਸੁ ਜੀਵਾ
ਨਾਨਕ ਦਾਸ ਸਦਾ ਬਲਿ ਜਾਵਨ
॥੨॥੬॥੨੫॥

Meditating in remembrance on His Praises with my
tongue, I live; slave Nanak is forever a sacrifice to Him.
॥2॥6॥25॥

ਟੋਡੀ ਮਹਲਾ ੫ ॥

Todee, Fifth Mahalaa:

ਮਾਈ ਮਾਇਆ ਛਲੁ ॥
ਤ੍ਰਿਣ ਕੀ ਅਗਨਿ ਮੇਘ ਕੀ ਛਾਇਆ
ਗੋਬਿਦ ਭਜਨ ਬਿਨੁ ਹੜ ਕਾ ਜਲੁ ॥
ਰਹਾਉ ॥

O my mother, Maya is so misleading and deceptive.
Without meditating on the Lord of the Universe, it is like
straw on fire, or the shadow of a cloud, or the running of
the flood-waters. ॥Pause॥

ਛੇਡਿ ਸਿਆਨਪ ਬਹੁ ਚਤੁਰਾਈ
ਦੁਇ ਕਰ ਜੋੜਿ ਸਾਧ ਮਗਿ ਚਲੁ ॥

Renounce your cleverness and all your mental tricks; with
your palms pressed together, walk on the Path of the Holy
Saints.

ਸਿਮਰਿ ਸੁਆਮੀ ਅੰਤਰਜਾਮੀ ਮਾਨੁਖ
ਦੇਹ ਕਾ ਇਹੁ ਉਤਮ ਫਲੁ ॥੧॥

Remember the Lord, the Inner-knower, the Searcher of
hearts; this is the most sublime reward of this human
incarnation. ॥1॥

ਬੇਦ ਬਖਿਆਨ ਕਰਤ ਸਾਧੂ ਜਨ
ਭਾਗਹੀਨ ਸਮਝਤ ਨਹੀ ਖਲੁ ॥

The Holy Saints preach the teachings of the Vedas, but the
unfortunate fools do not understand them.

ਪ੍ਰੇਮ ਭਗਤਿ ਰਾਚੇ ਜਨ ਨਾਨਕ
ਹਰਿ ਸਿਮਰਨਿ ਦਹਨ ਭਏ ਮਲ
॥੨॥੭॥੨੬॥

Servant Nanak is absorbed in loving devotional worship;
meditating in remembrance on the Lord, one's dirt is burnt
away. ॥2॥7॥26॥

ਟੋਡੀ ਮਹਲਾ ੫ ॥

Todee, Fifth Mahalaa:

ਮਾਈ ਚਰਨ ਗੁਰ ਮੀਠੇ ॥
ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ
ਦਰਸਨ ਗੁਰ ਡੀਠੇ ॥ ਰਹਾਉ ॥

O mother, the Guru's feet are so sweet.
By great good fortune, the Transcendent Lord has blessed
me with them. Millions of rewards come from the Blessed
Vision of the Guru's Darshan. ॥Pause॥

ਗੁਨ ਗਾਵਤ ਅਚੁਤ ਅਬਿਨਾਸੀ
ਕਾਮ ਕ੍ਰੋਧ ਬਿਨਸੇ ਮਦ ਢੀਠੇ ॥

Singing the Glorious Praises of the imperishable,
indestructible Lord, sexual desire, anger and stubborn
pride vanish.

ਅਸਥਿਰ ਭਏ ਸਾਚ ਰੰਗਿ ਰਾਤੇ ਜਨਮ
ਮਰਨ ਬਾਹੁਰਿ ਨਹੀ ਪੀਠੇ ॥੧॥

Those who are imbued with the Love of the True Lord
become permanent and eternal; birth and death do not
grind them down any more. ॥1॥

ਬਿਨੁ ਹਰਿ ਭਜਨ ਰੰਗ ਰਸ ਜੇਤੇ
ਸੰਤ ਦਇਆਲ ਜਾਨੇ ਸਭਿ ਝੂਠੇ ॥

Without the Lord's meditation, all joys and pleasures
are totally false and worthless; by the Kind Mercy of the
Saints, I know this.

ਨਾਮ ਰਤਨੁ ਪਾਇਓ ਜਨ ਨਾਨਕ
ਨਾਮ ਬਿਹੂਨ ਚਲੇ ਸਭਿ ਮੂਠੇ
॥੨॥੮॥੨੭॥

Servant Nanak has found the jewel of the Naam; without the Naam, all must depart, cheated and plundered. ||2||8||27||

ਟੋਡੀ ਮਹਲਾ ੫ ॥

Todee, Fifth Mahalaa:

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

In the Saadh Sangat, the Company of the Holy, I contemplate the Name of the Lord, Har, Har.

ਸਹਜਿ ਅਨੰਦੁ ਹੋਵੈ ਦਿਨੁ ਰਾਤੀ
ਅੰਕੁਰੁ ਭਲੋ ਹਮਾਰਾ ॥ ਰਹਾਉ ॥

I am in peaceful poise and bliss, day and night; the seed of my destiny has sprouted. ||Pause||

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ
ਅੰਤੁ ਨ ਪਾਰਾਵਾਰਾ ॥

I have met the True Guru, by great good fortune; He has no end or limitation.

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ
ਬਿਖੁ ਸਾਗਰ ਸੰਸਾਰਾ ॥੧॥

Taking His humble servant by the hand, He pulls him out of the poisonous world-ocean. ||1||

ਜਨਮ ਮਰਨ ਕਾਟੇ ਗੁਰ ਬਚਨੀ
ਬਹੁੜਿ ਨ ਸੰਕਟ ਦੁਆਰਾ ॥

Birth and death are ended for me, by the Word of the Guru's Teachings; I shall no longer pass through the door of pain and suffering.

ਨਾਨਕ ਸਰਨਿ ਗਹੀ ਸੁਆਮੀ
ਕੀ ਪੁਨਹ ਪੁਨਹ ਨਮਸਕਾਰਾ
॥੨॥੯॥੨੮॥

Nanak holds tight to the Sanctuary of his Lord and Master; again and again, he bows in humility and reverence to Him. ||2||9||28||

ਟੋਡੀ ਮਹਲਾ ੫ ॥

Todee, Fifth Mahalaa:

ਮਾਈ ਮੇਰੇ ਮਨ ਕੋ ਸੁਖੁ ॥

O my mother, my mind is at peace.

ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ
ਸਿਮਰਤ ਬਿਨਸੈ ਸਭ ਦੁਖੁ ॥੧॥
ਰਹਾਉ ॥

I enjoy the ecstasy of millions of princely pleasures; remembering the Lord in meditation, all pains have been dispelled. ||1||Pause||

ਕੋਟਿ ਜਨਮ ਕੇ ਕਿਲਬਿਖ ਨਾਸਹਿ
ਸਿਮਰਤ ਪਾਵਨ ਤਨ ਮਨ ਸੁਖ ॥

The sins of millions of lifetimes are erased, by meditating on the Lord; becoming pure, my mind and body have found peace.

ਦੇਖਿ ਸਰੂਪੁ ਪੂਰਨੁ ਭਈ ਆਸਾ
ਦਰਸਨੁ ਭੇਟਤ ਉਤਰੀ ਭੁਖ ॥੧॥

Gazing upon the Lord's form of perfect beauty, my hopes have been fulfilled; attaining the Blessed Vision of His Darshan, my hunger has been appeased. ||1||

ਚਾਰਿ ਪਦਾਰਥ ਅਸਟ ਮਹਾ ਸਿਧਿ
ਕਾਮਯੋਨੁ ਪਾਰਜਾਤ ਹਰਿ ਹਰਿ ਰੁਖੁ ॥

ਨਾਨਕ ਸਰਨਿ ਗਹੀ ਸੁਖ ਸਾਗਰ
ਜਨਮ ਮਰਨ ਫਿਰਿ ਗਰਭ ਨ ਧੁਖੁ
॥੨॥੧੦॥੨੯॥

੭੧੮

ਟੋਡੀ ਮਹਲਾ ੫ ॥

ਹਰਿ ਹਰਿ ਚਰਨ ਰਿਚੈ ਉਰ ਧਾਰੈ ॥
ਸਿਮਰਿ ਸੁਆਮੀ ਸਤਿਗੁਰੁ
ਅਪੁਨਾ ਕਾਰਜ ਸਫਲ ਹਮਾਰੈ ॥੧॥
ਰਹਾਉ ॥

ਪੁੰਨ ਦਾਨ ਪੂਜਾ ਪਰਮੇਸੁਰ ਹਰਿ
ਕੀਰਤਿ ਤਤੁ ਬੀਚਾਰੈ ॥

ਗੁਨ ਗਾਵਤ ਅਤੁਲ ਸੁਖੁ ਪਾਇਆ
ਠਾਕੁਰ ਅਗਮ ਅਪਾਰੈ ॥੧॥

ਜੋ ਜਨ ਪਾਰਬ੍ਰਹਮਿ ਅਪਨੇ ਕੀਨੇ
ਤਿਨ ਕਾ ਬਾਹੁਰਿ ਕਛੁ ਨ ਬੀਚਾਰੈ ॥

ਨਾਮ ਰਤਨੁ ਸੁਨਿ ਜਪਿ ਜਪਿ
ਜੀਵਾ ਹਰਿ ਨਾਨਕ ਕੰਠ ਮਝਾਰੈ
॥੨॥੧੧॥੩੦॥

ਟੋਡੀ ਮਹਲਾ ੯

ੴ ਸਤਿਗੁਰ ਪ੍ਰਸਾਦਿ ॥

ਕਹਉ ਕਹਾ ਅਪਨੀ ਅਧਮਾਈ ॥
ਉਰਝਿਓ ਕਨਕ ਕਾਮਨੀ ਕੇ ਰਸ
ਨਹ ਕੀਰਤਿ ਪ੍ਰਭ ਗਾਈ ॥੧॥
ਰਹਾਉ ॥

The four great blessings, the eight supernatural spiritual powers of the Siddhas, the wish-fulfilling Elysian cow, and the wish-fulfilling tree of life - all these come from the Lord, Har, Har.

O Nanak, holding tight to the Sanctuary of the Lord, the ocean of peace, you shall not suffer the pains of birth and death, or fall into the womb of reincarnation again.
॥2॥10॥29॥

718

Todee, Fifth Mahalaa:

I have enshrined the Lord's Feet within my heart.
Contemplating my Lord and Master, my True Guru, all my affairs have been resolved. ॥1॥Pause॥

The merits of giving donations to charity and devotional worship come from the Kirtan of the Praises of the Transcendent Lord; this is the true essence of wisdom.
Singing the Praises of the unapproachable, infinite Lord and Master, I have found immeasurable peace. ॥1॥

The Supreme Lord God does not consider the merits and demerits of those humble beings whom He makes His own.
Hearing, chanting and meditating on the jewel of the Naam, I live; Nanak wears the Lord as his necklace.
॥2॥11॥30॥

Todee, Ninth Mahalaa:

One Universal Creator God.
By The Grace Of The True Guru:

What can I say about my base nature?
I am entangled in the love of gold and women, and I have not sung the Kirtan of God's Praises. ॥1॥Pause॥

ਜਗ ਝੂਠੇ ਕਉ ਸਾਚੁ ਜਾਨਿ ਕੈ ਤਾ
ਸਿਉ ਰੁਚ ਉਪਜਾਈ ॥

I judge the false world to be true, and I have fallen in love
with it.

ਦੀਨ ਬੰਧ ਸਿਮਰਿਓ ਨਹੀ ਕਬਹੂ
ਹੋਤ ਜੁ ਸੰਗਿ ਸਹਾਈ ॥੧॥

I have never contemplated the friend of the poor, who shall
be my companion and helper in the end. ||1||

ਮਗਨ ਰਹਿਓ ਮਾਇਆ ਮੈ ਨਿਸ
ਦਿਨਿ ਛੁਟੀ ਨ ਮਨ ਕੀ ਕਾਈ ॥

I remain intoxicated by Maya, night and day, and the filth
of my mind will not depart.

ਕਹਿ ਨਾਨਕ ਅਬ ਨਾਹਿ ਅਨਤ
ਗਤਿ ਬਿਨੁ ਹਰਿ ਕੀ ਸਰਨਾਈ
॥੨॥੧॥੩੧॥

Says Nanak, now, without the Lord's Sanctuary, I cannot
find salvation in any other way. ||2||1||31||

ਟੋਡੀ ਬਾਣੀ ਭਗਤਾਂ ਕੀ
ੴ ਸਤਿਗੁਰ ਪ੍ਰਸਾਦਿ ॥

Todee, The Word Of The Devotees:

One Universal Creator God.

By The Grace Of The True Guru:

ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥
ਜਲ ਕੀ ਮਾਛੁਲੀ ਚਰੈ ਖਜੂਰਿ ॥੧॥

Some say that He is near, and others say that He is far away.

We might just as well say that the fish climbs out of the
water, up the tree. ||1||

ਕਾਂਇ ਰੇ ਬਕਬਾਦੁ ਲਾਇਓ ॥
ਜਿਨਿ ਹਰਿ ਪਾਇਓ ਤਿਨਹਿ
ਛਪਾਇਓ ॥੧॥ ਰਹਾਉ ॥

Why do you speak such nonsense?

One who has found the Lord, keeps quiet about it.
||1||Pause||

ਪੰਡਿਤੁ ਹੋਇ ਕੈ ਬੇਦੁ ਬਖਾਨੈ ॥
ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

Those who become Pandits, religious scholars, recite the
Vedas,

but foolish Naam Dayv knows only the Lord. ||2||1||

ਕਉਨ ਕੇ ਕਲੰਕੁ ਰਹਿਓ ਰਾਮ ਨਾਮੁ
ਲੇਤ ਹੀ ॥

Whose blemishes remain, when one chants the Lord's Name?

ਪਤਿਤ ਪਵਿਤ ਭਏ ਰਾਮੁ ਕਹਤ ਹੀ
॥੧॥ ਰਹਾਉ ॥

Sinners become pure, chanting the Lord's Name.
||1||Pause||

ਰਾਮ ਸੰਗਿ ਨਾਮਦੇਵ ਜਨ ਕਉ
ਪ੍ਰਤਗਿਆ ਆਈ ॥

With the Lord, servant Naam Dayv has come to have faith.

ਏਕਾਦਸੀ ਬ੍ਰਤੁ ਰਹੈ ਕਾਹੇ ਕਉ
ਤੀਰਥ ਜਾਈ ॥੧॥

I have stopped fasting on the eleventh day of each month;
why should I bother to go on pilgrimages to sacred
shrines? ||1||

ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥

Prays Naam Dayv, I have become a man of good deeds and good thoughts.

ਗੁਰਮਤਿ ਰਾਮੁ ਕਹਿ ਕੋ ਕੋ ਨ
ਬੈਕੁੰਠਿ ਗਏ ॥੨॥੨॥

Chanting the Lord's Name, under Guru's Instructions, who has not gone to heaven? ||2||2||

ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥

Here is a verse with a three-fold play on words. ||1||Pause||

ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ
ਕੇ ਘਰ ਸਾਂਡੀ ਗੋ ॥

In the potter's home there are pots, and in the king's home there are camels.

ਬਾਮਨ ਕੇ ਘਰ ਰਾਂਡੀ ਆਛੈ ਰਾਂਡੀ
ਸਾਂਡੀ ਹਾਂਡੀ ਗੋ ॥੧॥

In the Brahmin's home there are widows. So here they are: haandee, saandee, raandee. ||1||

ਬਾਣੀਏ ਕੇ ਘਰ ਹੀਂਗੁ ਆਛੈ ਭੈਸਰ
ਮਾਥੈ ਸੀਂਗੁ ਗੋ ॥

In the home of the grocer there is asafetida-spice; on the forehead of the buffalo there are horns.

ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ
ਹੀਗੁ ਗੋ ॥੨॥

In the temple of Shiva there are lingams. So here they are: heeng, seeng, leeng. ||2||

ਤੇਲੀ ਕੈ ਘਰ ਤੇਲੁ ਆਛੈ ਜੰਗਲ
ਮਧੇ ਬੇਲ ਗੋ ॥

In the house of the oil-presser there is oil; in the forest there are vines.

ਮਾਲੀ ਕੇ ਘਰ ਕੇਲੁ ਆਛੈ ਕੇਲੁ ਬੇਲੁ
ਤੇਲੁ ਗੋ ॥੩॥

In the gardener's home there are bananas. So here they are: tayl, bayl, kayl. ||3||

ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ
ਸਿਆਮ ਗੋ ॥

The Lord of the Universe, Govind, is within His Saints; Krishna, Shyaam, is in Gokal.

ਨਾਮੇ ਮਧੇ ਰਾਮੁ ਆਛੈ ਰਾਮ ਸਿਆਮ
ਗੋਬਿੰਦ ਗੋ ॥੪॥੩॥

The Lord, Raam, is in Naam Dayv. So here they are: Raam, Shyaam, Govind. ||4||3||

੭੧੯

719

ਰਾਗੁ ਬੈਰਾੜੀ ਮਹਲਾ ੪ ਘਰੁ ੧
ਦੁਪਦੇ

Raag Bairaaree, Fourth Mahalaa, First House, Du-Padas:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਸੁਨਿ ਮਨ ਅਕਥ ਕਥਾ ਹਰਿ ਨਾਮ ॥

Listen, O mind, to the Unspoken Speech of the Lord's Name.

ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ
ਗੁਰਮਤਿ ਹਰਿ ਰਾਮ ਰਾਮ ॥੧॥
ਰਹਾਉ ॥

Riches, wisdom, supernatural spiritual powers and peace are obtained, by vibrating, meditating on the Lord God, under Guru's Instruction. ||1||Pause||

ਨਾਨਾ ਖਿਆਨ ਪੁਰਾਨ ਜਸੁ ਉਤਮ
ਖਟ ਦਰਸਨ ਗਾਵਹਿ ਰਾਮ ॥

ਸੰਕਰ ਕ੍ਰੋੜਿ ਤੇਤੀਸ ਧਿਆਇਓ
ਨਹੀ ਜਾਨਿਓ ਹਰਿ ਮਰਮਾਮ ॥੧॥

ਸੁਰਿ ਨਰ ਗਣ ਗੰਧੂਬ ਜਸੁ ਗਾਵਹਿ
ਸਭ ਗਾਵਤ ਜੇਤ ਉਪਾਮ ॥

ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ
ਤੇ ਸੰਤ ਭਲੇ ਹਰਿ ਰਾਮ ॥੨॥੧॥

ਬੈਰਾੜੀ ਮਹਲਾ ੪ ॥

ਮਨ ਮਿਲਿ ਸੰਤ ਜਨਾ ਜਸੁ ਗਾਇਓ ॥

ਹਰਿ ਹਰਿ ਰਤਨੁ ਰਤਨੁ ਹਰਿ ਨੀਕੋ
ਗੁਰਿ ਸਤਿਗੁਰਿ ਦਾਨੁ ਦਿਵਾਇਓ
॥੧॥ ਰਹਾਉ ॥

ਤਿਸੁ ਜਨ ਕਉ ਮਨੁ ਤਨੁ ਸਭੁ
ਦੇਵਉ ਜਿਨਿ ਹਰਿ ਹਰਿ ਨਾਮੁ
ਸੁਨਾਇਓ ॥

ਧਨੁ ਮਾਇਆ ਸੰਪੈ ਤਿਸੁ ਦੇਵਉ
ਜਿਨਿ ਹਰਿ ਮੀਤੁ ਮਿਲਾਇਓ ॥੧॥

ਖਿਨੁ ਕਿੰਚਿਤ ਕ੍ਰਿਪਾ ਕਰੀ
ਜਗਦੀਸਰਿ ਤਬ ਹਰਿ ਹਰਿ ਹਰਿ
ਜਸੁ ਧਿਆਇਓ ॥

ਜਨ ਨਾਨਕ ਕਉ ਹਰਿ ਭੇਟੇ
ਸੁਆਮੀ ਦੁਖੁ ਹਉਮੈ ਰੋਗੁ ਗਵਾਇਓ
॥੨॥੨॥

ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

ਜੇ ਕੋਈ ਨਿੰਦ ਕਰੇ ਹਰਿ ਜਨ ਕੀ
ਅਪੁਨਾ ਗੁਨੁ ਨ ਗਵਾਵੈ ॥੧॥
ਰਹਾਉ ॥

Numerous legends, the Puraanas, and the six Shaastras,
sing the sublime Praises of the Lord.

Shiva and the three hundred thirty million gods meditate on
the Lord, but they do not know the secret of His mystery. ||1||

The angelic and divine beings, and the celestial singers
sing His Praises; all Creation sings of Him.

O Nanak, those whom the Lord blesses with His Kind
Mercy, become the good Saints of the Lord God. ||2||1||

Bairaaree, Fourth Mahalaa:

O mind, those who meet the Lord's humble servants, sing
His Praises.

They are blessed with the gift of the jewel of the Lord,
Har, Har, the sublime jewel of the Lord, by the Guru, the
True Guru. ||1||Pause||

I offer my mind, body and everything to that humble being
who recites the Name of the Lord, Har, Har.

I offer my wealth, the riches of Maya and my property to
that one who leads me to meet the Lord, my friend. ||1||

When the Lord of the world bestowed just a tiny bit of His
Mercy, for just an instant, then I meditated on the Praise of
the Lord, Har, Har, Har.

The Lord and Master has met servant Nanak, and the pain
of the sickness of egotism has been eliminated. ||2||2||

Bairaaree, Fourth Mahalaa:

The Lord's humble servant sings the Glorious Praises of
the Lord's Name.

Even if someone slanders the Lord's humble servant, he
does not give up his own goodness. ||1||Pause||

ਜੋ ਕਿਛੁ ਕਰੇ ਸੁ ਆਪੇ ਸੁਆਮੀ
ਹਰਿ ਆਪੇ ਕਾਰ ਕਮਾਵੈ ॥

ਹਰਿ ਆਪੇ ਹੀ ਮਤਿ ਦੇਵੈ ਸੁਆਮੀ
ਹਰਿ ਆਪੇ ਬੋਲਿ ਬੁਲਾਵੈ ॥੧॥

੭੨੦

ਹਰਿ ਆਪੇ ਪੰਚ ਤਤੁ ਬਿਸਥਾਰਾ
ਵਿਚਿ ਧਾਤੂ ਪੰਚ ਆਪਿ ਪਾਵੈ ॥

ਜਨ ਨਾਨਕ ਸਤਿਗੁਰੁ ਮੇਲੇ ਆਪੇ
ਹਰਿ ਆਪੇ ਝਗਰੁ ਚੁਕਾਵੈ ॥੨॥੩॥

ਬੈਰਾੜੀ ਮਹਲਾ ੪ ॥

ਜਪਿ ਮਨ ਰਾਮ ਨਾਮੁ ਨਿਸਤਾਰਾ ॥

ਕੋਟ ਕੋਟੰਤਰ ਕੇ ਪਾਪ ਸਭਿ ਖੋਵੈ
ਹਰਿ ਭਵਜਲੁ ਪਾਰਿ ਉਤਾਰਾ ॥੧॥
ਰਹਾਉ ॥

ਕਾਇਆ ਨਗਰਿ ਬਸਤ ਹਰਿ
ਸੁਆਮੀ ਹਰਿ ਨਿਰਭਉ ਨਿਰਵੈਰੁ
ਨਿਰੰਕਾਰਾ ॥

ਹਰਿ ਨਿਕਟਿ ਬਸਤ ਕਛੁ ਨਦਰਿ ਨ
ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥

ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ
ਹਰਿ ਆਪਿ ਕੀਆ ਪਾਸਾਰਾ ॥

ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ
ਨਾਮੁ ਵਿਹਾਝੇ ਸੋ ਸਾਹੁ ਸਚਾ
ਵਣਜਾਰਾ ॥੨॥੪॥

ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥

ਸਦਾ ਸਦਾ ਹਰਿ ਧਿਆਈਐ
ਸੁਖਦਾਤਾ ਜਾ ਕਾ ਅੰਤੁ ਨ
ਪਾਰਾਵਾਰਾ ॥੧॥ ਰਹਾਉ ॥

Whatever the Lord and Master does, He does by Himself;
the Lord Himself does the deeds.

The Lord and Master Himself imparts understanding; the
Lord Himself inspires us to speak. ||1||

720

The Lord Himself directs the evolution of the world of the
five elements; He Himself infuses the five senses into it.

O servant Nanak, the Lord Himself unites us with the True
Guru; He Himself resolves the conflicts. ||2||3||

Bairaaree, Fourth Mahalaa:

Chant the Name of the Lord, O mind, and you shall be
emancipated.

The Lord shall destroy all the sins of millions upon
millions of incarnations, and carry you across the
terrifying world-ocean. ||1||Pause||

In the body-village, the Lord Master abides; the Lord is
without fear, without vengeance, and without form.

The Lord is dwelling near at hand, but He cannot be seen.
By the Guru's Teachings, the Lord is obtained. ||1||

The Lord Himself is the banker, the jeweller, the jewel, the
gem; the Lord Himself created the entire expanse of the
creation.

O Nanak, one who is blessed by the Lord's Kind Mercy,
trades in the Lord's Name; He alone is the true banker, the
true trader. ||2||4||

Bairaaree, Fourth Mahalaa:

Meditate, O mind, on the immaculate, formless Lord.

Forever and ever, meditate on the Lord, the Giver of
peace; He has no end or limitation. ||1||Pause||

ਅਗਨਿ ਕੁੰਟ ਮਹਿ ਉਰਧ ਲਿਵ
ਲਾਗਾ ਹਰਿ ਰਾਖੈ ਉਦਰ ਮੰਝਾਰਾ ॥

ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ
ਅੰਤਿ ਛਡਾਵਣਹਾਰਾ ॥੧॥

ਜਾ ਕੈ ਹਿਰਦੈ ਬਸਿਆ ਮੇਰਾ
ਹਰਿ ਹਰਿ ਤਿਸੁ ਜਨ ਕਉ ਕਰਹੁ
ਨਮਸਕਾਰਾ ॥

ਹਰਿ ਕਿਰਪਾ ਤੇ ਪਾਈਐ ਹਰਿ ਜਪੁ
ਨਾਨਕ ਨਾਮੁ ਅਧਾਰਾ ॥੨॥੫॥

ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਹਰਿ ਨਾਮੁ ਨਿਤ
ਧਿਆਇ ॥

ਜੇ ਇਛਹਿ ਸੋਈ ਫਲੁ ਪਾਵਹਿ ਫਿਰਿ
ਦੁਖੁ ਨ ਲਾਗੈ ਆਇ ॥੧॥ ਰਹਾਉ ॥

ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ
ਹਰਿ ਸਿਉ ਪ੍ਰੀਤਿ ਲਗਾਇ ॥

ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ
ਝੂਠੀ ਇਕ ਖਿਨ ਮਹਿ ਬਿਸਰਿ ਸਭ
ਜਾਇ ॥੧॥

ਤੂ ਬੇਅੰਤੁ ਸਰਬ ਕਲ ਪੂਰਾ ਕਿਛੁ
ਕੀਮਤਿ ਕਹੀ ਨ ਜਾਇ ॥

ਨਾਨਕ ਸਰਣਿ ਤੁਮਾਰੀ ਹਰਿ ਜੀਉ
ਭਾਵੈ ਤਿਵੈ ਛਡਾਇ ॥੨॥੬॥

ਰਾਗੁ ਬੈਰਾੜੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥
ਕੋਟਿ ਜਨਮ ਕੇ ਦੁਖ ਗਵਾਇਓ
॥੧॥ ਰਹਾਉ ॥

In the fiery pit of the womb, when you were hanging
upside-down, the Lord absorbed You in His Love, and
preserved You.

So serve such a Lord, O my mind; the Lord shall deliver
you in the end. ||1||

Bow down in reverence to that humble being, within
whose heart the Lord, Har, Har, abides.

By the Lord's Kind Mercy, O Nanak, one obtains the
Lord's meditation, and the support of the Naam. ||2||5||

Bairaaree, Fourth Mahalaa:

O my mind, chant the Name of the Lord, Har, Har;
meditate on it continually.

You shall obtain the fruits of your heart's desires, and pain
shall never touch you again. ||1||Pause||

That is chanting, that is deep meditation and austerity, that
is fasting and worship, which inspires love for the Lord.

Without the Lord's Love, every other love is false; in an
instant, it is all forgotten. ||1||

You are infinite, the Master of all power; Your value
cannot be described at all.

Nanak has come to Your Sanctuary, O Dear Lord; as it
pleases You, save him. ||2||6||

Raag Bairaaree, Fifth Mahalaa, First House:

One Universal Creator God.

By The Grace Of The True Guru:

Meeting with the humble Saints, sing the Praises of the Lord.

The pains of millions of incarnations shall be eradicated.
||1||Pause||

ਜੇ ਚਾਹਤ ਸੋਈ ਮਨਿ ਪਾਇਓ ॥
ਕਰਿ ਕਿਰਪਾ ਹਰਿ ਨਾਮੁ
ਦਿਵਾਇਓ ॥੧॥

Whatever your mind desires, that you shall obtain.
By His Kind Mercy, the Lord blesses us with His Name. ||1||

ਸਰਬ ਸੂਖ ਹਰਿ ਨਾਮਿ ਵਡਾਈ ॥
ਗੁਰ ਪ੍ਰਸਾਦਿ ਨਾਨਕ ਮਤਿ ਪਾਈ
॥੨॥੧॥੭॥

All happiness and greatness are in the Lord's Name.
By Guru's Grace, Nanak has gained this understanding.
||2||1||7||

੭੨੧

721

ਰਾਗੁ ਤਿਲੰਗ ਮਹਲਾ ੧ ਘਰੁ ੧
ੴ ਸਤਿ ਨਾਮੁ ਕਰਤਾ ਪੁਰਖੁ
ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ ॥
ਯਕ ਅਰਜ ਗੁਫਤਮ ਪੇਸਿ ਤੋ ਦਰ
ਗੋਸ ਕੁਨ ਕਰਤਾਰ ॥
ਹਕਾ ਕਬੀਰ ਕਰੀਮ ਤੂ ਬੇਐਬ
ਪਰਵਦਗਾਰ ॥੧॥

Raag Tilang, First Mahalaa, First House:

One Universal Creator God. Truth Is The Name. Creative
Being Personified. No Fear. No Hatred. Image Of The
Undying. Beyond Birth. Self-Existent. By Guru's Grace:

I offer this one prayer to You; please listen to it, O Creator
Lord.

You are true, great, merciful and spotless, O Cherisher
Lord. ||1||

ਦੁਨੀਆ ਮੁਕਾਮੇ ਫਾਨੀ ਤਹਕੀਕ
ਦਿਲ ਦਾਨੀ ॥

The world is a transitory place of mortality - know this for
certain in your mind.

ਮਮ ਸਰ ਮੂਇ ਅਜਰਾਈਲ
ਗਿਰਫਤਹ ਦਿਲ ਹੇਚਿ ਨ
ਦਾਨੀ ॥੧॥ ਰਹਾਉ ॥

Azraa-eel, the Messenger of Death, has caught me by the
hair on my head, and yet, I do not know it at all in my
mind. ||1||Pause||

ਜਨ ਪਿਸਰ ਪਦਰ ਬਿਰਾਦਰਾਂ ਕਸ
ਨੇਸ ਦਸਤੰਗੀਰ ॥

Spouse, children, parents and siblings - none of them will
be there to hold your hand.

ਆਖਿਰ ਬਿਅਫਤਮ ਕਸ ਨ ਦਾਰਦ
ਚੁੰ ਸਵਦ ਤਕਬੀਰ ॥੨॥

And when at last I fall, and the time of my last prayer has
come, there shall be no one to rescue me. ||2||

ਸਬ ਰੋਜ ਗਸਤਮ ਦਰ ਹਵਾ
ਕਰਦੇਮ ਬਦੀ ਖਿਆਲ ॥

Night and day, I wandered around in greed, contemplating
evil schemes.

ਗਾਹੇ ਨ ਨੇਕੀ ਕਾਰ ਕਰਦਮ
ਮਮ ਈ ਚਿਨੀ ਅਹਵਾਲ ॥੩॥

I never did good deeds; this is my condition. ||3||

ਬਦਬਖਤ ਹਮ ਚੁ ਬਖੀਲ ਗਾਫਿਲ
ਬੇਨਜਰ ਬੇਬਾਕ ॥

I am unfortunate, miserly, negligent, shameless and
without the Fear of God.

ਨਾਨਕ ਬੁਗੋਯਦ ਜਨੁ ਤੁਰਾ ਤੇਰੇ
ਚਾਕਰਾਂ ਪਾ ਖਾਕ ॥੪॥੧॥

Says Nanak, I am Your humble servant, the dust of the feet
of Your slaves. ॥4॥1॥

ਤਿਲੰਗ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥

Tilang, First Mahalaa, Second House:

One Universal Creator God.

By The Grace Of The True Guru:

ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥

The Fear of You, O Lord God, is my marijuana; my
consciousness is the pouch which holds it.

ਮੈ ਦੇਵਾਨਾ ਭਇਆ ਅਤੀਤੁ ॥

I have become an intoxicated hermit.

ਕਰ ਕਾਸਾ ਦਰਸਨ ਕੀ ਭੂਖ ॥

My hands are my begging bowl; I am so hungry for the
Blessed Vision of Your Darshan.

ਮੈ ਦਰਿ ਮਾਗਉ ਨੀਤਾ ਨੀਤ ॥੧॥

I beg at Your Door, day after day. ॥1॥

ਤਉ ਦਰਸਨ ਕੀ ਕਰਉ ਸਮਾਇ ॥

I long for the Blessed Vision of Your Darshan.

ਮੈ ਦਰਿ ਮਾਗਤੁ ਭੀਖਿਆ ਪਾਇ
॥੧॥ ਰਹਾਉ ॥

I am a beggar at Your Door - please bless me with Your
charity. ॥1॥Pause॥

ਕੇਸਰਿ ਕੁਸਮ ਮਿਰਗਮੈ ਹਰਣਾ
ਸਰਬ ਸਰੀਰੀ ਚੜਣਾ ॥

Saffron, flowers, musk oil and gold embellish the bodies
of all.

ਚੰਦਨ ਭਗਤਾ ਜੋਤਿ ਇਨੇਹੀ ਸਰਬੇ
ਪਰਮਲੁ ਕਰਣਾ ॥੨॥

The Lord's devotees are like sandalwood, which imparts
its fragrance to everyone. ॥2॥

ਪਿਆ ਪਟ ਭਾਂਡਾ ਕਹੈ ਨ ਕੋਇ ॥

No one says that ghee or silk are polluted.

ਐਸਾ ਭਗਤੁ ਵਰਨ ਮਹਿ ਹੋਇ ॥

Such is the Lord's devotee, no matter what his social
status is.

ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥

Those who bow in reverence to the Naam, the Name of the
Lord, remain absorbed in Your Love.

ਨਾਨਕ ਤਿਨ ਦਰਿ ਭੀਖਿਆ ਪਾਇ
॥੩॥੧॥੨॥

Nanak begs for charity at their door. ॥3॥1॥2॥

ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥

Tilang, First Mahalaa, Third House:

One Universal Creator God.

By The Grace Of The True Guru:

ਇਹੁ ਤਨੁ ਮਾਇਆ ਪਾਹਿਆ
ਪਿਆਰੇ ਲੀਤੜਾ ਲਬਿ ਰੰਗਾਏ ॥

This body fabric is conditioned by Maya, O beloved; this
cloth is dyed in greed.

੭੨੨

722

ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ
ਕਿਉ ਧਨ ਸੇਜੈ ਜਾਏ ॥੧॥

My Husband Lord is not pleased by these clothes,
O Beloved; how can the soul-bride go to His bed? ||1||

ਹੰਉ ਕੁਰਬਾਨੈ ਜਾਉ ਮਿਹਰਵਾਨਾ
ਹੰਉ ਕੁਰਬਾਨੈ ਜਾਉ ॥

I am a sacrifice, O Dear Merciful Lord; I am a sacrifice to You.

ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ
ਜੋ ਤੇਰਾ ਨਾਉ ॥

I am a sacrifice to those who take to Your Name.

ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ
ਸਦ ਕੁਰਬਾਨੈ ਜਾਉ ॥੧॥ ਰਹਾਉ ॥

Unto those who take to Your Name, I am forever a
sacrifice. ||1||Pause||

ਕਾਇਆ ਰੰਛਣਿ ਜੇ ਥੀਐ ਪਿਆਰੇ
ਪਾਈਐ ਨਾਉ ਮਜੀਠ ॥

If the body becomes the dyer's vat, O Beloved, and the
Name is placed within it as the dye,

ਰੰਛਣ ਵਾਲਾ ਜੇ ਰੰਛੈ ਸਾਹਿਬੁ ਐਸਾ
ਰੰਗੁ ਨ ਡੀਠ ॥੨॥

and if the Dyer who dyes this cloth is the Lord Master - O,
such a color has never been seen before! ||2||

ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ
ਤਿਨਾ ਕੈ ਪਾਸਿ ॥

Those whose shawls are so dyed, O Beloved, their
Husband Lord is always with them.

ਪੂੜਿ ਤਿਨਾ ਕੀ ਜੇ ਮਿਲੈ ਜੀ ਕਹੁ
ਨਾਨਕ ਕੀ ਅਰਦਾਸਿ ॥੩॥

Bless me with the dust of those humble beings, O Dear
Lord. Says Nanak, this is my prayer. ||3||

ਆਪੇ ਸਾਜੇ ਆਪੇ ਰੰਗੇ ਆਪੇ
ਨਦਰਿ ਕਰੇਇ ॥

He Himself creates, and He Himself imbues us. He
Himself bestows His Glance of Grace.

ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ
ਰਾਵੇਇ ॥੪॥੧॥੩॥

O Nanak, if the soul-bride becomes pleasing to her
Husband Lord, He Himself enjoys her. ||4||1||3||

ਤਿਲੰਗ ਮਃ ੧ ॥

Tilang, First Mahalaa:

ਇਆਨੜੀਏ ਮਾਨੜਾ ਕਾਇ ਕਰੇਹਿ ॥
ਆਪਨੜੈ ਘਰਿ ਹਰਿ ਰੰਗੋ ਕੀ ਨ
ਮਾਣੇਹਿ ॥

O foolish and ignorant soul-bride, why are you so proud?
Within the home of your own self, why do you not enjoy
the Love of your Lord?

ਸਹੁ ਨੇੜੈ ਧਨ ਕੰਮਲੀਏ ਬਾਹਰੁ
ਕਿਆ ਢੂਢੇਹਿ ॥

Your Husband Lord is so very near, O foolish bride; why
do you search for Him outside?

ਭੈ ਕੀਆ ਦੇਹਿ ਸਲਾਈਆ ਨੈਣੀ
ਭਾਵ ਕਾ ਕਰਿ ਸੀਗਾਰੋ ॥

Apply the Fear of God as the mascara to adorn your eyes,
and make the Love of the Lord your ornament.

ਤਾ ਸੋਹਾਗਣਿ ਜਾਣੀਐ ਲਾਗੀ ਜਾ
ਸਹੁ ਧਰੇ ਪਿਆਰੇ ॥੧॥

Then, you shall be known as a devoted and committed soul-
bride, when you enshrine love for your Husband Lord. ||1||

ਇਆਣੀ ਬਾਲੀ ਕਿਆ ਕਰੇ ਜਾ
ਧਨ ਕੰਤ ਨ ਭਾਵੈ ॥

What can the silly young bride do, if she is not pleasing to
her Husband Lord?

ਕਰਣ ਪਲਾਹ ਕਰੇ ਬਹੁਤੇਰੇ ਸਾ ਧਨ
ਮਹਲੁ ਨ ਪਾਵੈ ॥

She may plead and implore so many times, but still, such a
bride shall not obtain the Mansion of the Lord's Presence.

ਵਿਣੁ ਕਰਮਾ ਕਿਛੁ ਪਾਈਐ ਨਾਹੀ
ਜੇ ਬਹੁਤੇਰਾ ਧਾਵੈ ॥

Without the karma of good deeds, nothing is obtained,
although she may run around frantically.

ਲਬ ਲੋਭ ਅਹੰਕਾਰ ਕੀ ਮਾਤੀ
ਮਾਇਆ ਮਾਹਿ ਸਮਾਣੀ ॥

She is intoxicated with greed, pride and egotism, and
engrossed in Maya.

ਇਨੀ ਬਾਤੀ ਸਹੁ ਪਾਈਐ ਨਾਹੀ
ਭਈ ਕਾਮਣਿ ਇਆਣੀ ॥੨॥

She cannot obtain her Husband Lord in these ways; the
young bride is so foolish! ||2||

ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ
ਬਾਤੀ ਸਹੁ ਪਾਈਐ ॥

Go and ask the happy, pure soul-brides, how did they
obtain their Husband Lord?

ਜੇ ਕਿਛੁ ਕਰੇ ਸੇ ਭਲਾ ਕਰਿ
ਮਾਨੀਐ ਹਿਕਮਤਿ ਹੁਕਮੁ
ਚੁਕਾਈਐ ॥

Whatever the Lord does, accept that as good; do away with
your own cleverness and self-will.

ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ
ਚਰਣੀ ਚਿਤੁ ਲਾਈਐ ॥

By His Love, true wealth is obtained; link your
consciousness to His lotus feet.

ਸਹੁ ਕਹੈ ਸੇ ਕੀਜੈ ਤਨੁ ਮਨੋ ਦੀਜੈ
ਐਸਾ ਪਰਮਲੁ ਲਾਈਐ ॥

As your Husband Lord directs, so you must act; surrender
your body and mind to Him, and apply this perfume to
yourself.

ਏਵ ਕਹਹਿ ਸੋਹਾਗਣੀ ਭੈਣੇ ਇਨੀ
ਬਾਤੀ ਸਹੁ ਪਾਈਐ ॥੩॥

So speaks the happy soul-bride, O sister; in this way, the
Husband Lord is obtained. ||3||

ਆਪੁ ਗਵਾਈਐ ਤਾ ਸਹੁ ਪਾਈਐ
ਅਉਰੁ ਕੈਸੀ ਚਤੁਰਾਈ ॥

Give up your selfhood, and so obtain your Husband Lord;
what other clever tricks are of any use?

ਸਹੁ ਨਦਰਿ ਕਰਿ ਦੇਖੈ ਸੇ ਦਿਨੁ ਲੇਖੈ
ਕਾਮਣਿ ਨਉ ਨਿਧਿ ਪਾਈ ॥

When the Husband Lord looks upon the soul-bride with
His Gracious Glance, that day is historic - the bride obtains
the nine treasures.

ਆਪਣੇ ਕੰਤ ਪਿਆਰੀ ਸਾ
ਸੋਹਾਗਣਿ ਨਾਨਕ ਸਾ ਸਭਰਾਈ ॥

She who is loved by her Husband Lord, is the true soul-
bride; O Nanak, she is the queen of all.

ਐਸੇ ਰੰਗਿ ਰਾਤੀ ਸਹਜ ਕੀ ਮਾਤੀ
ਅਹਿਨਿਸਿ ਭਾਇ ਸਮਾਣੀ ॥

Thus she is imbued with His Love, intoxicated with
delight; day and night, she is absorbed in His Love.

ਸੁੰਦਰਿ ਸਾਇ ਸਰੂਪ ਬਿਚਖਣਿ
ਕਹੀਐ ਸਾ ਸਿਆਣੀ ॥੪॥੨॥੪॥

She is beautiful, glorious and brilliant; she is known as truly wise. ॥4॥2॥4॥

ਤਿਲੰਗ ਮਹਲਾ ੧ ॥

Tilang, First Mahalaa:

ਜੈਸੀ ਮੈ ਆਵੈ ਖਸਮ ਕੀ ਬਾਣੀ
ਤੈਸੜਾ ਕਰੀ ਗਿਆਨੁ ਵੇ ਲਾਲੇ ॥

As the Word of the Forgiving Lord comes to me, so do I express it, O Lalo.

ਪਾਪ ਕੀ ਜੰਵ ਲੈ ਕਾਬਲਹੁ ਧਾਇਆ
ਜੋਰੀ ਮੰਗੈ ਦਾਨੁ ਵੇ ਲਾਲੇ ॥

Bringing the marriage party of sin, Babar has invaded from Kaabul, demanding our land as his wedding gift, O Lalo.

ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ
ਫਿਰੈ ਪਰਧਾਨੁ ਵੇ ਲਾਲੇ ॥

Modesty and righteousness both have vanished, and falsehood struts around like a leader, O Lalo.

ਕਾਜੀਆ ਬਾਮਣਾ ਕੀ ਗਲ ਥਕੀ
ਅਗਦੁ ਪੜੈ ਸੈਤਾਨੁ ਵੇ ਲਾਲੇ ॥

The Qazis and the Brahmins have lost their roles, and Satan now conducts the marriage rites, O Lalo.

ਮੁਸਲਮਾਨੀਆ ਪੜਹਿ ਕਤੇਬਾ ਕਸਟ
ਮਹਿ ਕਰਹਿ ਖੁਦਾਇ ਵੇ ਲਾਲੇ ॥

The Muslim women read the Koran, and in their misery, they call upon God, O Lalo.

ਜਾਤਿ ਸਨਾਤੀ ਹੋਰਿ ਹਿਦਵਾਣੀਆ
ਏਹਿ ਭੀ ਲੇਖੈ ਲਾਇ ਵੇ ਲਾਲੇ ॥

The Hindu women of high social status, and others of lowly status as well, are put into the same category, O Lalo.

੭੨੩

723

ਖੂਨ ਕੇ ਸੋਹਿਲੇ ਗਾਵੀਅਹਿ ਨਾਨਕ
ਰਤੁ ਕਾ ਕੁੰਗੂ ਪਾਇ ਵੇ ਲਾਲੇ ॥੧॥

The wedding songs of murder are sung, O Nanak, and blood is sprinkled instead of saffron, O Lalo. ॥1॥

ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ
ਪੁਰੀ ਵਿਚਿ ਆਖੁ ਮਸੋਲਾ ॥

Nanak sings the Glorious Praises of the Lord and Master in the city of corpses, and voices this account.

ਜਿਨਿ ਉਪਾਈ ਰੰਗਿ ਰਵਾਈ ਬੈਠਾ
ਵੇਖੈ ਵਖਿ ਇਕੋਲਾ ॥

The One who created, and attached the mortals to pleasures, sits alone, and watches this.

ਸਚਾ ਸੋ ਸਾਹਿਬੁ ਸਚੁ ਤਪਾਵਸੁ
ਸਚੜਾ ਨਿਆਉ ਕਰੇਗੁ ਮਸੋਲਾ ॥

The Lord and Master is True, and True is His justice. He issues His Commands according to His judgement.

ਕਾਇਆ ਕਪੜੁ ਟੁਕੁ ਟੁਕੁ ਹੋਸੀ
ਹਿਦੁਸਤਾਨੁ ਸਮਾਲਸੀ ਬੋਲਾ ॥

The body-fabric will be torn apart into shreds, and then India will remember these words.

ਆਵਨਿ ਅਠਤਰੈ ਜਾਨਿ ਸਤਾਨਵੈ
ਹੋਰੁ ਭੀ ਉਠਸੀ ਮਰਦ ਕਾ ਚੇਲਾ ॥

Coming in seventy-eight (1521 A.D.), they will depart in ninety-seven (1540 A.D.), and then another disciple of man will rise up.

ਸਚ ਕੀ ਬਾਣੀ ਨਾਨਕੁ ਆਖੈ
ਸਚੁ ਸੁਣਾਇਸੀ ਸਚ ਕੀ ਬੋਲਾ
॥੨॥੩॥੫॥

Nanak speaks the Word of Truth; he proclaims the Truth at this, the right time. ||2||3||5||

ਤਿਲੰਗ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

Tilang, Fourth Mahalaa, Second House:

One Universal Creator God.
By The Grace Of The True Guru:

ਸਭਿ ਆਏ ਹੁਕਮਿ ਖਸਮਾਹੁ ਹੁਕਮਿ
ਸਭ ਵਰਤਨੀ ॥

Everyone comes by Command of the Lord and Master.
The Hukam of His Command extends to all.

ਸਚੁ ਸਾਹਿਬੁ ਸਾਚਾ ਖੇਲੁ ਸਭੁ
ਹਰਿ ਧਨੀ ॥੧॥

True is the Lord and Master, and True is His play.
The Lord is the Master of all. ||1||

ਸਾਲਾਹਿਹੁ ਸਚੁ ਸਭ ਊਪਰਿ
ਹਰਿ ਧਨੀ ॥

So praise the True Lord; the Lord is the Master over all.

ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ
ਹਉ ਗਨੀ ॥ ਰਹਾਉ ॥

No one is equal to Him; am I of any account? ||Pause||

ਪਉਣ ਪਾਣੀ ਧਰਤੀ ਆਕਾਸੁ ਘਰ
ਮੰਦਰ ਹਰਿ ਬਨੀ ॥

Air, water, earth and sky - the Lord has made these His home and temple.

ਵਿਚਿ ਵਰਤੈ ਨਾਨਕ ਆਪਿ ਝੂਠੁ
ਕਹੁ ਕਿਆ ਗਨੀ ॥੨॥੧॥

He Himself is pervading everywhere, O Nanak. Tell me: what can be counted as false? ||2||1||

ਤਿਲੰਗ ਮਹਲਾ ੪ ॥

Tilang, Fourth Mahalaa:

ਨਿਤ ਨਿਹਫਲ ਕਰਮ ਕਮਾਇ
ਬਫਾਵੈ ਦੁਰਮਤੀਆ ॥

The evil-minded person continually does fruitless deeds,
all puffed up with pride.

ਜਬ ਆਣੈ ਵਲਵੰਚ ਕਰਿ ਝੂਠੁ ਤਬ
ਜਾਣੈ ਜਗੁ ਜਿਤੀਆ ॥੧॥

When he brings home what he has acquired, by practicing deception and falsehood, he thinks that he has conquered the world. ||1||

ਐਸਾ ਬਾਜੀ ਸੈਸਾਰੁ ਨ ਚੇਤੈ
ਹਰਿ ਨਾਮਾ ॥

Such is the drama of the world, that he does not contemplate the Lord's Name.

ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ
ਮਨ ਧਿਆਇ ਰਾਮਾ ॥ ਰਹਾਉ ॥

In an instant, all this false play shall perish; O my mind, meditate on the Lord. ||Pause||

ਸਾ ਵੇਲਾ ਚਿਤਿ ਨ ਆਵੈ ਜਿਤੁ
ਆਇ ਕੰਟਕੁ ਕਾਲੁ ਗ੍ਰਸੈ ॥

He does not think of that time, when Death, the Torturer, shall come and seize him.

ਤਿਸੁ ਨਾਨਕ ਲਏ ਛੁਡਾਇ ਜਿਸੁ
ਕਿਰਪਾ ਕਰਿ ਹਿਰਦੈ ਵਸੈ ॥੨॥੨॥

O Nanak, the Lord saves that one, within whose heart the
Lord, in His Kind Mercy, dwells. ||2||2||

ਤਿਲੰਗ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥

Tilang, Fifth Mahalaa, First House:
One Universal Creator God.
By The Grace Of The True Guru:

ਖਾਕ ਨੂਰ ਕਰਦੰ ਆਲਮ
ਦੁਨੀਆਇ ॥

The Lord infused His Light into the dust, and created the
world, the universe.

ਅਸਮਾਨ ਜਿਮੀ ਦਰਖਤ ਆਬ
ਪੈਦਾਇਸਿ ਖੁਦਾਇ ॥੧॥

The sky, the earth, the trees, and the water - all are the
Creation of the Lord. ||1||

ਬੰਦੇ ਚਸਮ ਦੀਦੰ ਫਨਾਇ ॥

O human being, whatever you can see with your eyes,
shall perish.

ਦੁਨੀਆ ਮੁਰਦਾਰ ਖੁਰਦਨੀ ਗਾਫਲ
ਹਵਾਇ ॥ ਰਹਾਉ ॥

The world eats dead carcasses, living by neglect and greed.
||Pause||

ਗੈਬਾਨ ਹੈਵਾਨ ਹਰਾਮ ਕੁਸਤਨੀ
ਮੁਰਦਾਰ ਬਖੋਰਾਇ ॥

Like a goblin, or a beast, they kill and eat the forbidden
carcasses of meat.

ਦਿਲ ਕਬਜ ਕਬਜਾ ਕਾਦਰੋ ਦੇਜਕ
ਸਜਾਇ ॥੨॥

So control your urges, or else you will be seized by the
Lord, and thrown into the tortures of hell. ||2||

ਵਲੀ ਨਿਆਮਤਿ ਬਿਰਾਦਰਾ
ਦਰਬਾਰ ਮਿਲਕ ਖਾਨਾਇ ॥

Your benefactors, presents, companions, courts, lands and
homes

ਜਬ ਅਜਰਾਈਲੁ ਬਸਤਨੀ ਤਬ
ਚਿ ਕਾਰੇ ਬਿਦਾਇ ॥੩॥

- when Azraa-eel, the Messenger of Death seizes you, what
good will these be to you then? ||3||

ਹਵਾਲ ਮਾਲੂਮ ਕਰਦੰ ਪਾਕ ਅਲਾਹ ॥
ਬੁਗੋ ਨਾਨਕ ਅਰਦਾਸਿ ਪੇਸਿ
ਦਰਵੇਸ ਬੰਦਾਹ ॥੪॥੧॥

The Pure Lord God knows your condition.

O Nanak, recite your prayer to the holy people. ||4||1||

ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥
ਤੂ ਕਰਤਾਰੁ ਕਰਹਿ ਸੋ ਹੋਇ ॥
ਤੇਰਾ ਜੋਰੁ ਤੇਰੀ ਮਨਿ ਟੇਕ ॥
ਸਦਾ ਸਦਾ ਜਪਿ ਨਾਨਕ ਏਕ ॥੧॥

Tilang, Second House, Fifth Mahalaa:

There is no other than You, Lord.

You are the Creator; whatever You do, that alone happens.

You are the strength, and You are the support of the mind.

Forever and ever, meditate, O Nanak, on the One. ||1||

ਸਭ ਉਪਰਿ ਪਾਰਬ੍ਰਹਮੁ ਦਾਤਾਰੁ ॥
ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

The Great Giver is the Supreme Lord God over all.
You are our support, You are our sustainer. ||Pause||

੭੨੪

724

ਹੈ ਤੂਹੈ ਤੂ ਹੋਵਨਹਾਰ ॥ ਅਗਮ
ਅਗਾਧਿ ਉਚ ਆਪਾਰ ॥
ਜੋ ਤੁਧੁ ਸੇਵਹਿ ਤਿਨ ਭਉ ਦੁਖੁ
ਨਾਹਿ ॥

You are, You are, and You shall ever be, O inaccessible,
unfathomable, lofty and infinite Lord.
Those who serve You, are not touched by fear or suffering.

ਗੁਰ ਪਰਸਾਦਿ ਨਾਨਕ ਗੁਣ
ਗਾਹਿ ॥੨॥

By Guru's Grace, O Nanak, sing the Glorious Praises of
the Lord. ||2||

ਜੋ ਦੀਸੈ ਸੋ ਤੇਰਾ ਰੂਪੁ ॥ ਗੁਣ
ਨਿਧਾਨ ਗੋਵਿੰਦ ਅਨੂਪ ॥
ਸਿਮਰਿ ਸਿਮਰਿ ਸਿਮਰਿ ਜਨ ਸੋਇ ॥
ਨਾਨਕ ਕਰਮਿ ਪਰਾਪਤਿ ਹੋਇ ॥੩॥

Whatever is seen, is Your form, O treasure of virtue, O
Lord of the Universe, O Lord of incomparable beauty.
Remembering, remembering, remembering the Lord in
meditation, His humble servant becomes like Him.
O Nanak, by His Grace, we obtain Him. ||3||

ਜਿਨਿ ਜਪਿਆ ਤਿਸ ਕਉ ਬਲਿਹਾਰ ॥
ਤਿਸ ਕੈ ਸੰਗਿ ਤਰੈ ਸੰਸਾਰ ॥
ਕਹੁ ਨਾਨਕ ਪ੍ਰਭ ਲੋਚਾ ਪੂਰਿ ॥
ਸੰਤ ਜਨਾ ਕੀ ਬਾਛਉ ਪੂਰਿ
॥੪॥੨॥

I am a sacrifice to those who meditate on the Lord.
Associating with them, the whole world is saved.
Says Nanak, God fulfills our hopes and aspirations.
I long for the dust of the feet of the Saints. ||4||2||

ਤਿਲੰਗ ਮਹਲਾ ੫ ਘਰੁ ੩ ॥
ਮਿਹਰਵਾਨੁ ਸਾਹਿਬੁ ਮਿਹਰਵਾਨੁ ॥
ਸਾਹਿਬੁ ਮੇਰਾ ਮਿਹਰਵਾਨੁ ॥
ਜੀਅ ਸਗਲ ਕਉ ਦੇਇ ਦਾਨੁ ॥
ਰਹਾਉ ॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ
ਰਾਖੈਗਾ ਸਿਰਜਣਹਾਰੁ ॥
ਜਿਨਿ ਪੈਦਾਇਸਿ ਤੂ ਕੀਆ ਸੋਈ
ਦੇਇ ਆਧਾਰੁ ॥੧॥

Tilang, Fifth Mahalaa, Third House:
Merciful, the Lord Master is Merciful.
My Lord Master is Merciful.
He gives His gifts to all beings. ||Pause||
Why do you waver, O mortal being? The Creator Lord
Himself shall protect you.
He who created you, will also give you nourishment. ||1||

ਜਿਨਿ ਉਪਾਈ ਮੇਦਨੀ ਸੋਈ ਕਰਦਾ
ਸਾਰ ॥

The One who created the world, takes care of it.

ਘਟਿ ਘਟਿ ਮਾਲਕੁ ਦਿਲਾ ਕਾ ਸਚਾ
ਪਰਵਦਗਾਰੁ ॥੨॥

In each and every heart and mind, the Lord is the True Cherisher. ||2||

ਕੁਦਰਤਿ ਕੀਮ ਨ ਜਾਣੀਐ ਵਡਾ
ਵੇਪਰਵਾਹੁ ॥

His creative potency and His value cannot be known; He is the Great and carefree Lord.

ਕਰਿ ਬੰਦੇ ਤੂ ਬੰਦਗੀ ਜਿਚਰੁ ਘਟ
ਮਹਿ ਸਾਹੁ ॥੩॥

O human being, meditate on the Lord, as long as there is breath in your body. ||3||

ਤੂ ਸਮਰਥੁ ਅਕਥੁ ਅਗੋਚਰੁ ਜੀਉ
ਪਿੰਡੁ ਤੇਰੀ ਰਾਸਿ ॥

O God, You are all-powerful, inexpressible and imperceptible; my soul and body are Your capital.

ਰਹਮ ਤੇਰੀ ਸੁਖੁ ਪਾਇਆ ਸਦਾ
ਨਾਨਕ ਕੀ ਅਰਦਾਸਿ ॥੪॥੩॥

By Your Mercy, may I find peace; this is Nanak's lasting prayer. ||4||3||

ਤਿਲੰਗ ਮਹਲਾ ੫ ਘਰੁ ੩ ॥
ਕਰਤੇ ਕੁਦਰਤੀ ਮੁਸਤਾਕੁ ॥

Tilang, Fifth Mahalaa, Third House:

ਦੀਨ ਦੁਨੀਆ ਏਕ ਤੂਹੀ ਸਭ
ਖਲਕ ਹੀ ਤੇ ਪਾਕੁ ॥ ਰਹਾਉ ॥

O Creator, through Your creative potency, I am in love with You.

ਖਿਨ ਮਾਹਿ ਥਾਪਿ ਉਥਾਪਦਾ
ਆਚਰਜ ਤੇਰੇ ਰੂਪ ॥

You alone are my spiritual and temporal Lord; and yet, You are detached from all Your creation. ||Pause||

ਕਉਣੁ ਜਾਣੈ ਚਲਤ ਤੇਰੇ ਅੰਧਿਆਰੇ
ਮਹਿ ਦੀਪ ॥੧॥

In an instant, You establish and disestablish. Wondrous is Your form!

ਖੁਦਿ ਖਸਮ ਖਲਕ ਜਹਾਨ ਅਲਹ
ਮਿਹਰਵਾਨ ਖੁਦਾਇ ॥

Who can know Your play? You are the Light in the darkness. ||1||

ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ
ਕਿਉ ਦੋਜਕਿ ਜਾਇ ॥੨॥

You are the Master of Your creation, the Lord of all the world, O Merciful Lord God.

ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ
ਆਧਾਰੁ ॥

One who worships You day and night - why should he have to go to hell? ||2||

ਗੁਨਹ ਉਸ ਕੇ ਸਗਲ ਆਫੂ ਤੇਰੇ
ਜਨ ਦੇਖਹਿ ਦੀਦਾਰੁ ॥੩॥

Azraa-eel, the Messenger of Death, is the friend of the human being who has Your support, Lord.

His sins are all forgiven; Your humble servant gazes upon Your Vision. ||3||

ਦੁਨੀਆ ਚੀਜ ਫਿਲਹਾਲ ਸਗਲੇ
ਸਚੁ ਸੁਖੁ ਤੇਰਾ ਨਾਉ ॥

ਗੁਰ ਮਿਲਿ ਨਾਨਕ ਬੁਝਿਆ ਸਦਾ
ਏਕਸੁ ਗਾਉ ॥੪॥੪॥

ਤਿਲੰਗ ਮਹਲਾ ੫ ॥

ਮੀਰਾਂ ਦਾਨਾਂ ਦਿਲ ਸੋਚ ॥

ਮੁਹਬਤੇ ਮਨਿ ਤਨਿ ਬਸੈ ਸਚੁ ਸਾਹ
ਬੰਦੀ ਮੋਚ ॥੧॥ ਰਹਾਉ ॥

ਦੀਦਨੇ ਦੀਦਾਰ ਸਾਹਿਬ ਕਛੁ ਨਹੀ
ਇਸ ਕਾ ਮੋਲੁ ॥

ਪਾਕ ਪਰਵਦਗਾਰ ਤੂ ਖੁਦਿ ਖਸਮੁ
ਵਡਾ ਅਤੋਲੁ ॥੧॥

ਦਸੋਗੀਰੀ ਦੇਹਿ ਦਿਲਾਵਰ ਤੂਹੀ
ਤੂਹੀ ਏਕ ॥

ਕਰਤਾਰ ਕੁਦਰਤਿ ਕਰਣ ਖਾਲਕ
ਨਾਨਕ ਤੇਰੀ ਟੇਕ ॥੨॥੫॥

ਤਿਲੰਗ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਜਿਨਿ ਕੀਆ ਤਿਨਿ ਦੇਖਿਆ ਕਿਆ
ਕਹੀਐ ਰੇ ਭਾਈ ॥

੭੨੫

ਆਪੇ ਜਾਣੈ ਕਰੇ ਆਪਿ ਜਿਨਿ
ਵਾੜੀ ਹੈ ਲਾਈ ॥੧॥

ਰਾਇਸਾ ਪਿਆਰੇ ਕਾ ਰਾਇਸਾ
ਜਿਤੁ ਸਦਾ ਸੁਖੁ ਹੋਈ ॥ ਰਹਾਉ ॥

ਜਿਨਿ ਰੰਗਿ ਕੰਤੁ ਨ ਰਾਵਿਆ ਸਾ
ਪਛੇ ਰੇ ਤਾਈ ॥

All worldly considerations are for the present only. True peace comes only from Your Name.

Meeting the Guru, Nanak understands; He sings only Your Praises forever, O Lord. ||4||4||

Tilang, Fifth Mahalaa:

Think of the Lord in your mind, O wise one.

Enshrine love for the True Lord in your mind and body; He is the Liberator from bondage. ||1||Pause||

The value of seeing the Vision of the Lord Master cannot be estimated.

You are the Pure Cherisher; You Yourself are the great and immeasurable Lord and Master. ||1||

Give me Your help, O brave and generous Lord; You are the One, You are the Only Lord.

O Creator Lord, by Your creative potency, You created the world; Nanak holds tight to Your support. ||2||5||

Tilang, First Mahalaa, Second House:

One Universal Creator God.

By The Grace Of The True Guru:

The One who created the world watches over it; what more can we say, O Siblings of Destiny?

725

He Himself knows, and He Himself acts; He laid out the garden of the world. ||1||

Savor the story, the story of the Beloved Lord, which brings a lasting peace. ||Pause||

She who does not enjoy the Love of her Husband Lord, shall come to regret and repent in the end.

ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ
ਵਿਹਾਣੀ ॥੨॥

She wrings her hands, and bangs her head, when the night
of her life has passed away. ||2||

ਪਛੋਤਾਵਾ ਨਾ ਮਿਲੈ ਜਬ
ਚੁਕੈਗੀ ਸਾਰੀ ॥

Nothing comes from repentance, when the game is already
finished.

ਤਾ ਫਿਰਿ ਪਿਆਰਾ ਰਾਵੀਐ ਜਬ
ਆਵੈਗੀ ਵਾਰੀ ॥੩॥

She shall have the opportunity to enjoy her Beloved, only
when her turn comes again. ||3||

ਕੰਤੁ ਲੀਆ ਸੋਹਾਗਣੀ ਮੈ ਤੇ
ਵਧਵੀ ਏਹ ॥

The happy soul-bride attains her Husband Lord - she is so
much better than I am.

ਸੇ ਗੁਣ ਮੁਝੈ ਨ ਆਵਨੀ ਕੈ ਜੀ
ਦੇਸੁ ਧਰੇਹ ॥੪॥

I have none of her merits or virtues; whom should I
blame? ||4||

ਜਿਨੀ ਸਖੀ ਸਹੁ ਰਾਵਿਆ ਤਿਨ
ਪੂਛਉਗੀ ਜਾਏ ॥

I shall go and ask those sisters who have enjoyed their
Husband Lord.

ਪਾਇ ਲਗਉ ਬੇਨਤੀ ਕਰਉ ਲੇਉਗੀ
ਪੰਥੁ ਬਤਾਏ ॥੫॥

I touch their feet, and ask them to show me the Path. ||5||

ਹੁਕਮੁ ਪਛਾਣੈ ਨਾਨਕਾ ਭਉ
ਚੰਦਨੁ ਲਾਵੈ ॥

She who understands the Hukam of His Command, O
Nanak, applies the Fear of God as her sandalwood oil;

ਗੁਣ ਕਾਮਣ ਕਾਮਣਿ ਕਰੈ ਤਉ
ਪਿਆਰੇ ਕਉ ਪਾਵੈ ॥੬॥

she charms her Beloved with her virtue, and so obtains
Him. ||6||

ਜੇ ਦਿਲਿ ਮਿਲਿਆ ਸੁ ਮਿਲਿ
ਰਹਿਆ ਮਿਲਿਆ ਕਹੀਐ ਰੇ
ਸੋਈ ॥

She who meets her Beloved in her heart, remains united
with Him; this is truly called union.

ਜੇ ਬਹੁਤੇਰਾ ਲੋਚੀਐ ਬਾਤੀ
ਮੇਲੁ ਨ ਹੋਈ ॥੭॥

As much as she may long for Him, she shall not meet Him
through mere words. ||7||

ਧਾਤੁ ਮਿਲੈ ਫੁਨਿ ਧਾਤੁ ਕਉ
ਲਿਵ ਲਿਵੈ ਕਉ ਧਾਵੈ ॥

As metal melts into metal again, so does love melt into love.

ਗੁਰ ਪਰਸਾਦੀ ਜਾਣੀਐ ਤਉ
ਅਨਭਉ ਪਾਵੈ ॥੮॥

By Guru's Grace, this understanding is obtained, and then,
one obtains the Fearless Lord. ||8||

ਪਾਨਾ ਵਾੜੀ ਹੋਇ ਘਰਿ ਖਰੁ ਸਾਰ
ਨ ਜਾਣੈ ॥

There may be an orchard of betel nut trees in the garden,
but the donkey does not appreciate its value.

ਰਸੀਆ ਹੋਵੈ ਮੁਸਕ ਕਾ ਤਬ ਫੂਲੁ
ਪਛਾਣੈ ॥੯॥

If someone savors a fragrance, then he can truly appreciate
its flower. ||9||

ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ
ਸਮਾਵੈ ॥

ਸਹਜੇ ਸਹਜੇ ਮਿਲਿ ਰਹੈ ਅਮਰਾ
ਪਦੁ ਪਾਵੈ ॥੧੦॥੧॥

ਤਿਲੰਗ ਮਹਲਾ ੪ ॥

ਹਰਿ ਕੀਆ ਕਥਾ ਕਹਾਣੀਆ ਗੁਰਿ
ਮੀਤਿ ਸੁਣਾਈਆ ॥

ਬਲਿਹਾਰੀ ਗੁਰ ਆਪਣੇ ਗੁਰ ਕਉ
ਬਲਿ ਜਾਈਆ ॥੧॥

ਆਇ ਮਿਲੁ ਗੁਰਸਿਖ ਆਇ
ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥
ਰਹਾਉ ॥

ਹਰਿ ਕੇ ਗੁਣ ਹਰਿ ਭਾਵਦੇ
ਸੇ ਗੁਰੂ ਤੇ ਪਾਏ ॥

ਜਿਨ ਗੁਰ ਕਾ ਭਾਣਾ ਮੰਨਿਆ
ਤਿਨ ਘੁਮਿ ਘੁਮਿ ਜਾਏ ॥੨॥

ਜਿਨ ਸਤਿਗੁਰੁ ਪਿਆਰਾ ਦੇਖਿਆ
ਤਿਨ ਕਉ ਹਉ ਵਾਰੀ ॥

ਜਿਨ ਗੁਰ ਕੀ ਕੀਤੀ ਚਾਕਰੀ
ਤਿਨ ਸਦ ਬਲਿਹਾਰੀ ॥੩॥

ਹਰਿ ਹਰਿ ਤੇਰਾ ਨਾਮੁ ਹੈ ਦੁਖ
ਮੇਟਣਹਾਰਾ ॥

ਗੁਰ ਸੇਵਾ ਤੇ ਪਾਈਐ ਗੁਰਮੁਖਿ
ਨਿਸਤਾਰਾ ॥੪॥

ਜੋ ਹਰਿ ਨਾਮੁ ਧਿਆਇਦੇ ਤੇ ਜਨ
ਪਰਵਾਨਾ ॥

ਤਿਨ ਵਿਟਹੁ ਨਾਨਕੁ ਵਾਰਿਆ ਸਦਾ
ਸਦਾ ਕੁਰਬਾਨਾ ॥੫॥

ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ
ਪ੍ਰਭ ਭਾਵੈ ॥

One who drinks in the ambrosia, O Nanak, abandons his doubts and wanderings.

Easily and intuitively, he remains blended with the Lord, and obtains the immortal status. ||10||1||

Tilang, Fourth Mahalaa:

The Guru, my friend, has told me the stories and the sermon of the Lord.

I am a sacrifice to my Guru; to the Guru, I am a sacrifice. ||1||

Come, join with me, O Sikh of the Guru, come and join with me. You are my Guru's Beloved. ||Pause||

The Glorious Praises of the Lord are pleasing to the Lord; I have obtained them from the Guru.

I am a sacrifice, a sacrifice to those who surrender to, and obey the Guru's Will. ||2||

I am dedicated and devoted to those who gaze upon the Beloved True Guru.

I am forever a sacrifice to those who perform service for the Guru. ||3||

Your Name, O Lord, Har, Har, is the Destroyer of sorrow.

Serving the Guru, it is obtained, and as Gurmukh, one is emancipated. ||4||

Those humble beings who meditate on the Lord's Name, are celebrated and acclaimed.

Nanak is a sacrifice to them, forever and ever a devoted sacrifice. ||5||

O Lord, that alone is Praise to You, which is pleasing to Your Will, O Lord God.

ਜੇ ਗੁਰਮੁਖਿ ਪਿਆਰਾ ਸੇਵਦੇ ਤਿਨ
ਹਰਿ ਫਲੁ ਪਾਵੈ ॥੬॥

Those Gurmukhs, who serve their Beloved Lord, obtain
Him as their reward. ||6||

ਜਿਨਾ ਹਰਿ ਸੇਤੀ ਪਿਰਹੜੀ ਤਿਨਾ
ਜੀਅ ਪ੍ਰਭ ਨਾਲੇ ॥

Those who cherish love for the Lord, their souls are
always with God.

ਓਇ ਜਪਿ ਜਪਿ ਪਿਆਰਾ ਜੀਵਦੇ
ਹਰਿ ਨਾਮੁ ਸਮਾਲੇ ॥੭॥

Chanting and meditating on their Beloved, they live in,
and gather in, the Lord's Name. ||7||

ਜਿਨ ਗੁਰਮੁਖਿ ਪਿਆਰਾ ਸੇਵਿਆ
ਤਿਨ ਕਉ ਘੁਮਿ ਜਾਇਆ ॥

I am a sacrifice to those Gurmukhs who serve their
Beloved Lord.

ਓਇ ਆਪਿ ਛੁਟੇ ਪਰਵਾਰ ਸਿਉ
ਸਭੁ ਜਗਤੁ ਛਡਾਇਆ ॥੮॥

They themselves are saved, along with their families, and
through them, all the world is saved. ||8||

ਗੁਰਿ ਪਿਆਰੈ ਹਰਿ ਸੇਵਿਆ ਗੁਰੁ
ਧੰਨੁ ਗੁਰੁ ਧੰਨੋ ॥

My Beloved Guru serves the Lord. Blessed is the Guru,
Blessed is the Guru.

ਗੁਰਿ ਹਰਿ ਮਾਰਗੁ ਦਸਿਆ ਗੁਰੁ
ਪੁੰਨੁ ਵਡੁ ਪੁੰਨੋ ॥੯॥

The Guru has shown me the Lord's Path; the Guru has
done the greatest good deed. ||9||

੭੨੬

726

ਜੇ ਗੁਰਸਿਖ ਗੁਰੁ ਸੇਵਦੇ ਸੇ ਪੁੰਨ
ਪਰਾਣੀ ॥

Those Sikhs of the Guru, who serve the Guru, are the most
blessed beings.

ਜਨੁ ਨਾਨਕੁ ਤਿਨ ਕਉ ਵਾਰਿਆ
ਸਦਾ ਸਦਾ ਕੁਰਬਾਣੀ ॥੧੦॥

Servant Nanak is a sacrifice to them; He is forever and
ever a sacrifice. ||10||

ਗੁਰਮੁਖਿ ਸਖੀ ਸਹੇਲੀਆ ਸੇ ਆਪਿ
ਹਰਿ ਭਾਈਆ ॥

The Lord Himself is pleased with the Gurmukhs, the
fellowship of the companions.

ਹਰਿ ਦਰਗਹੁ ਪੈਨਾਈਆ ਹਰਿ
ਆਪਿ ਗਲਿ ਲਾਈਆ ॥੧੧॥

In the Lord's Court, they are given robes of honor, and the
Lord Himself hugs them close in His embrace. ||11||

ਜੇ ਗੁਰਮੁਖਿ ਨਾਮੁ ਧਿਆਇਦੇ ਤਿਨ
ਦਰਸਨੁ ਦੀਜੈ ॥

Please bless me with the Blessed Vision of the Darshan of
those Gurmukhs, who meditate on the Naam, the Name of
the Lord.

ਹਮ ਤਿਨ ਕੇ ਚਰਣੁ ਪਖਾਲਦੇ ਧੂੜਿ
ਘੋਲਿ ਘੋਲਿ ਪੀਜੈ ॥੧੨॥

I wash their feet, and drink in the dust of their feet,
dissolved in the wash water. ||12||

ਪਾਨ ਸੁਪਾਰੀ ਖਾਤੀਆ ਮੁਖਿ
ਬੀੜੀਆ ਲਾਈਆ ॥

ਹਰਿ ਹਰਿ ਕਦੇ ਨ ਚੇਤਿਓ ਜਮਿ
ਪਕੜਿ ਚਲਾਈਆ ॥੧੩॥

ਜਿਨ ਹਰਿ ਨਾਮਾ ਹਰਿ ਚੇਤਿਆ
ਹਿਰਦੈ ਉਰਿ ਧਾਰੇ ॥ ਤਿਨ ਜਮੁ
ਨੇੜਿ ਨ ਆਵਈ ਗੁਰਸਿਖ ਗੁਰ
ਪਿਆਰੇ ॥੧੪॥

ਹਰਿ ਕਾ ਨਾਮੁ ਨਿਧਾਨੁ ਹੈ ਕੋਈ
ਗੁਰਮੁਖਿ ਜਾਣੈ ॥

ਨਾਨਕ ਜਿਨ ਸਤਿਗੁਰੁ ਭੇਟਿਆ
ਰੰਗਿ ਰਲੀਆ ਮਾਣੈ ॥੧੫॥

ਸਤਿਗੁਰੁ ਦਾਤਾ ਆਖੀਐ ਤੁਸਿ ਕਰੇ
ਪਸਾਓ ॥

ਹਉ ਗੁਰ ਵਿਟਹੁ ਸਦ ਵਾਰਿਆ
ਜਿਨਿ ਦਿਤੜਾ ਨਾਓ ॥੧੬॥

ਸੇ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ
ਸਨੇਹਾ ॥

ਹਉ ਵੇਖਿ ਵੇਖਿ ਗੁਰੂ ਵਿਗਸਿਆ
ਗੁਰ ਸਤਿਗੁਰ ਦੇਹਾ ॥੧੭॥

ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ
ਨਾਮਿ ਸੁਹਾਵੀ ॥

ਜਿਨ ਸੁਣਿ ਸਿਖਾ ਗੁਰੁ ਮੰਨਿਆ
ਤਿਨਾ ਭੁਖ ਸਭ ਜਾਵੀ ॥੧੮॥

ਹਰਿ ਕਾ ਮਾਰਗੁ ਆਖੀਐ ਕਹੁ
ਕਿਤੁ ਬਿਧਿ ਜਾਈਐ ॥

ਹਰਿ ਹਰਿ ਤੇਰਾ ਨਾਮੁ ਹੈ ਹਰਿ
ਖਰਚੁ ਲੈ ਜਾਈਐ ॥੧੯॥

Those who eat betel nuts and betel leaf and apply lipstick,

but do not contemplate the Lord, Har, Har - the Messenger
of Death will seize them and take them away. ||13||

The Messenger of Death does not even approach those
who contemplate the Name of the Lord, Har, Har, and
keep Him enshrined in their hearts. The Guru's Sikhs are
the Guru's Beloveds. ||14||

The Name of the Lord is a treasure, known only to the few
Gurmukhs.

O Nanak, those who meet with the True Guru, enjoy peace
and pleasure. ||15||

The True Guru is called the Giver; in His Mercy, He grants
His Grace.

I am forever a sacrifice to the Guru, who has blessed me
with the Lord's Name. ||16||

Blessed, very blessed is the Guru, who brings the Lord's
message.

I gaze upon the Guru, the Guru, the True Guru embodied,
and I blossom forth in bliss. ||17||

The Guru's tongue recites Words of Ambrosial Nectar; He
is adorned with the Lord's Name.

Those Sikhs who hear and obey the Guru - all their desires
depart. ||18||

Some speak of the Lord's Path; tell me, how can I walk on it?

O Lord, Har, Har, Your Name is my supplies; I will take it
with me and set out. ||19||

ਜਿਨ ਗੁਰਮੁਖਿ ਹਰਿ ਆਰਾਧਿਆ ਸੇ
ਸਾਹ ਵਡ ਦਾਣੇ ॥

Those Gurmukhs who worship and adore the Lord, are
wealthy and very wise.

ਹਉ ਸਤਿਗੁਰ ਕਉ ਸਦ ਵਾਰਿਆ
ਗੁਰ ਬਚਨਿ ਸਮਾਣੇ ॥੨੦॥

I am forever a sacrifice to the True Guru; I am absorbed in
the Words of the Guru's Teachings. ||20||

ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ
ਮੀਰਾ ॥

You are the Master, my Lord and Master; You are my
Ruler and King.

ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ
ਗਹੀਰਾ ॥੨੧॥

If it is pleasing to Your Will, then I worship and serve You;
You are the treasure of virtue. ||21||

ਆਪੇ ਹਰਿ ਇਕ ਰੰਗੁ ਹੈ
ਆਪੇ ਬਹੁ ਰੰਗੀ ॥

The Lord Himself is absolute; He is The One and Only;
but He Himself is also manifested in many forms.

ਜੇ ਤਿਸੁ ਭਾਵੈ ਨਾਨਕਾ ਸਾਈ ਗਲ
ਚੰਗੀ ॥੨੨॥੨॥

Whatever pleases Him, O Nanak, that alone is good. ||22||2||

ਤਿਲੰਗ ਮਹਲਾ ੯ ਕਾਫੀ
ੴ ਸਤਿਗੁਰ ਪ੍ਰਸਾਦਿ ॥

Tilang, Ninth Mahalaa, Kaafee:

One Universal Creator God.

By The Grace Of The True Guru:

ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ
ਮੈ ਪ੍ਰਾਨੀ ॥

If you are conscious, then be conscious of Him night and
day, O mortal.

ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ
ਘਟ ਜਿਉ ਪਾਨੀ ॥੧॥ ਰਹਾਉ ॥

Each and every moment, your life is passing away, like
water from a cracked pitcher. ||1||Pause||

ਹਰਿ ਗੁਨ ਕਾਹਿ ਨ ਗਾਵਹੀ
ਮੂਰਖ ਅਗਿਆਨਾ ॥

Why do you not sing the Glorious Praises of the Lord, you
ignorant fool?

ਝੂਠੈ ਲਾਲਚਿ ਲਾਗਿ ਕੈ ਨਹਿ
ਮਰਨੁ ਪਛਾਨਾ ॥੧॥

You are attached to false greed, and you do not even
consider death. ||1||

ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ
ਗੁਨ ਗਾਵੈ ॥

Even now, no harm has been done, if you will only sing
God's Praises.

ਕਹੁ ਨਾਨਕ ਤਿਹ ਭਜਨ ਤੇ ਨਿਰਭੈ
ਪਦੁ ਪਾਵੈ ॥੨॥੧॥

Says Nanak, by meditating and vibrating upon Him, you
shall obtain the state of fearlessness. ||2||1||

ਤਿਲੰਗ ਮਹਲਾ ੯ ॥

Tilang, Ninth Mahalaa:

ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ
ਗਾਫਲ ਸੋਇਆ ॥

Wake up, O mind! Wake up! Why are you sleeping
unaware?

ਜੋ ਤਨੁ ਉਪਜਿਆ ਸੰਗ ਹੀ ਸੋ ਭੀ
ਸੰਗਿ ਨ ਹੋਇਆ ॥੧॥ ਰਹਾਉ ॥

That body, which you were born with, shall not go along
with you in the end. ||1||Pause||

ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ
ਸਿਉ ਕੀਨਾ ॥

Mother, father, children and relatives whom you love,

ਜੀਉ ਛੂਟਿਓ ਜਬ ਦੇਹ ਤੇ ਡਾਰਿ
ਅਗਨਿ ਮੈ ਦੀਨਾ ॥੧॥

will throw your body into the fire, when your soul departs
from it. ||1||

੭੨੭

727

ਜੀਵਤ ਲਉ ਬਿਉਹਾਰੁ ਹੈ ਜਗ ਕਉ
ਤੁਮ ਜਾਨਉ ॥

Your worldly affairs exist only as long as you are alive;
know this well.

ਨਾਨਕ ਹਰਿ ਗੁਨ ਗਾਇ ਲੈ ਸਭ
ਸੁਫਨ ਸਮਾਨਉ ॥੨॥੨॥

O Nanak, sing the Glorious Praises of the Lord; everything
is like a dream. ||2||2||

ਤਿਲੰਗ ਮਹਲਾ ੯ ॥

Tilang, Ninth Mahalaa:

ਹਰਿ ਜਸੁ ਰੇ ਮਨਾ ਗਾਇ ਲੈ ਜੋ
ਸੰਗੀ ਹੈ ਤੇਰੇ ॥

Sing the Lord's Praises, O mind; He is your only true
companion.

ਅਉਸਰੁ ਬੀਤਿਓ ਜਾਤੁ ਹੈ ਕਹਿਓ
ਮਾਨ ਲੈ ਮੇਰੇ ॥੧॥ ਰਹਾਉ ॥

Your time is passing away; listen carefully to what I say.
||1||Pause||

ਸੰਪਤਿ ਰਬ ਧਨ ਰਾਜ ਸਿਉ ਅਤਿ
ਨੇਹੁ ਲਗਾਇਓ ॥

You are so in love with property, chariots, wealth and
power.

ਕਾਲ ਫਾਸ ਜਬ ਗਲਿ ਪਰੀ ਸਭ
ਭਇਓ ਪਰਾਇਓ ॥੧॥

When the noose of death tightens around your neck, they
will all belong to others. ||1||

ਜਾਨਿ ਬੁਝ ਕੈ ਬਾਵਰੇ ਤੈ ਕਾਜੁ
ਬਿਗਾਰਿਓ ॥

Know this well, O madman - you have ruined your affairs.

ਪਾਪ ਕਰਤ ਸੁਕਚਿਓ ਨਹੀ ਨਹ
ਗਰਬੁ ਨਿਵਾਰਿਓ ॥੨॥

You did not restrain yourself from committing sins, and
you did not eradicate your ego. ||2||

ਜਿਹੁ ਬਿਧਿ ਗੁਰ ਉਪਦੇਸਿਆ ਸੋ
ਸੁਨੁ ਰੇ ਭਾਈ ॥

So listen to the Teachings imparted by the Guru, O
Siblings of Destiny.

ਨਾਨਕ ਕਹਤ ਪੁਕਾਰਿ ਕੈ ਗੁਰੁ ਪ੍ਰਭ
ਸਰਨਾਈ ॥੩॥੩॥

Nanak proclaims: hold tight to the Protection and the
Sanctuary of God. ||3||3||

ਤਿਲੰਗ ਬਾਣੀ ਭਗਤਾ ਕੀ
ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ
ਕਾ ਫਿਕਰੁ ਨ ਜਾਇ ॥

ਟੁਕੁ ਦਮੁ ਕਰਾਰੀ ਜਉ ਕਰਹੁ
ਹਾਜਿਰ ਹਜੂਰਿ ਖੁਦਾਇ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ
ਪਰੇਸਾਨੀ ਮਾਹਿ ॥

ਇਹ ਜੁ ਦੁਨੀਆ ਸਿਹਰੁ ਮੇਲਾ
ਦਸਤਗੀਰੀ ਨਾਹਿ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ
ਬੇਖਬਰ ਬਾਦੁ ਬਕਾਹਿ ॥

ਹਕੁ ਸਚੁ ਖਾਲਕੁ ਖਲਕ ਮਿਆਨੇ
ਸਿਆਮ ਮੂਰਤਿ ਨਾਹਿ ॥੨॥

ਅਸਮਾਨ ਮ੍ਰਿਾਨੇ ਲਹੰਗ ਦਰੀਆ
ਗੁਸਲ ਕਰਦਨ ਬੂਦ ॥

ਕਰਿ ਫਕਰੁ ਦਾਇਮ ਲਾਇ ਚਸਮੇ
ਜਹ ਤਹਾ ਮਉਜੂਦੁ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ
ਜੇ ਦੂਸਰ ਹੋਇ ॥

ਕਬੀਰ ਕਰਮੁ ਕਰੀਮ ਕਾ ਉਹੁ ਕਰੈ
ਜਾਨੈ ਸੋਇ ॥੪॥੧॥

ਨਾਮਦੇਵ ਜੀ ॥

ਮੈ ਅੰਧੁਲੇ ਕੀ ਟੇਕ ਤੇਰਾ ਨਾਮੁ
ਖੁੰਦਕਾਰਾ ॥

ਮੈ ਗਰੀਬ ਮੈ ਮਸਕੀਨ ਤੇਰਾ ਨਾਮੁ
ਹੈ ਅਧਾਰਾ ॥੧॥ ਰਹਾਉ ॥

Tilang, The Word Of Devotee Kabeer Jee:

One Universal Creator God.

By The Grace Of The True Guru:

The Vedas and the Scriptures are only make-believe,
O Siblings of Destiny; they do not relieve the anxiety
of the heart.

If you will only center yourself on the Lord, even for just
a breath, then you shall see the Lord face-to-face, present
before you. ||1||

O human being, search your own heart every day, and do
not wander around in confusion.

This world is just a magic-show; no one will be holding
your hand. ||1||Pause||

Reading and studying falsehood, people are happy; in their
ignorance, they speak nonsense.

The True Creator Lord is diffused into His creation; He is
not just the dark-skinned Krishna of legends. ||2||

Through the Tenth Gate, the stream of nectar flows; take
your bath in this.

Serve the Lord forever; use your eyes, and see Him
ever-present everywhere. ||3||

The Lord is the purest of the pure; only through doubt
could there be another.

O Kabeer, mercy flows from the Merciful Lord; He alone
knows who acts. ||4||1||

Naam Dayv Jee:

I am blind; Your Name, O Creator Lord, is my only anchor
and support.

I am poor, and I am meek. Your Name is my only support.
||1||Pause||

ਕਰੀਮਾਂ ਰਹੀਮਾਂ ਅਲਾਹ ਤੂੰ ਗਨੀ ॥	O beautiful Lord, benevolent and merciful Lord, You are so wealthy and generous.
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥	You are ever-present in every presence, within and before me. 1
ਦਰੀਆਉ ਤੂੰ ਦਿਹੰਦ ਤੂੰ ਬਿਸੀਆਰ ਤੂੰ ਧਨੀ ॥	You are the river of life, You are the Giver of all; You are so very wealthy.
ਦੇਹਿ ਲੇਹਿ ਏਕੁ ਤੂੰ ਦਿਗਰ ਕੇ ਨਹੀ ॥੨॥	You alone give, and You alone take away; there is no other at all. 2
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥	You are wise, You are the supreme seer; how could I make You an object of thought?
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥	O Lord and Master of Naam Dayv, You are the merciful Lord of forgiveness. 3 1 2
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥	Hello, my friend, hello my friend. Is there any good news?
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥	I am a sacrifice, a devoted sacrifice, a dedicated and devoted sacrifice, to You.
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥	Slavery to You is so sublime; Your Name is noble and exalted. 1 Pause
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥	Where did you come from? Where have You been? And where are You going?
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥	Tell me the truth, in the holy city of Dwaarikaa. 1
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥	How handsome is your turban! And how sweet is your speech.
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥	Why are there Moghals in the holy city of Dwaarikaa? 2
ਚੰਦੀ ਹਜਾਰ ਆਲਮ ਏਕਲ ਖਾਨਾਂ ॥	You alone are the Lord of so many thousands of worlds.
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥	You are my Lord King, like the dark-skinned Krishna. 3
ਅਸਪਤਿ ਗਜਪਤਿ ਨਰਹ ਨਰਿੰਦ ॥	You are the Lord of the sun, Lord Indra and Lord Brahma, the King of men.
ਨਾਮੇ ਕੇ ਸੁਆਮੀ ਮੀਰ ਮੁਕੰਦ ॥੪॥੨॥੩॥	You are the Lord and Master of Naam Dayv, the King, the Liberator of all. 4 2 3

੨੨੮

ੴ ਸਤਿ ਨਾਮੁ ਕਰਤਾ ਪੁਰਖੁ
ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ
ਦੂਧੈ ਕਉ ਜਾਵਹੁ ॥
ਦੁਧੁ ਕਰਮ ਫੁਨਿ ਸੁਰਤਿ ਸਮਾਇਣੁ
ਹੋਇ ਨਿਰਾਸ ਜਮਾਵਹੁ ॥੧॥

ਜਪਹੁ ਤ ਏਕੋ ਨਾਮਾ ॥
ਅਵਰਿ ਨਿਰਾਫਲ ਕਾਮਾ ॥੧॥
ਰਹਾਉ ॥

ਇਹੁ ਮਨੁ ਈਟੀ ਹਾਥਿ ਕਰਹੁ ਫੁਨਿ
ਨੇੜਉ ਨੀਦ ਨ ਆਵੈ ॥
ਰਸਨਾ ਨਾਮੁ ਜਪਹੁ ਤਬ ਮਥੀਐ
ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥

ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ
ਭਾਵਨ ਪਾਤੀ ਤ੍ਰਿਪਤਿ ਕਰੇ ॥
ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍
ਬਿਧਿ ਸਾਹਿਬੁ ਰਵਤੁ ਰਹੈ ॥੩॥

ਕਹਦੇ ਕਹਹਿ ਕਹੇ ਕਹਿ ਜਾਵਹਿ
ਤੁਮ ਸਰਿ ਅਵਰੁ ਨ ਕੋਈ ॥
ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ
ਸਾਲਾਹੀ ਸਚਾ ਸੋਈ ॥੪॥੧॥

ਸੂਹੀ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਅੰਤਰਿ ਵਸੈ ਨ ਬਾਹਰਿ ਜਾਇ ॥

728

One Universal Creator God. Truth Is The Name.
Creative Being Personified. No Fear. No Hatred.
Image Of The Undying. Beyond Birth. Self-Existent.
By Guru's Grace:

Raag Soohee, First Mahalaa, Chau-Padas, First House:

Wash the vessel, sit down and anoint it with fragrance;
then, go out and get the milk.

Add the rennet of clear consciousness to the milk of good
deeds, and then, free of desire, let it curdle. ||1||

Chant the Name of the One Lord.

All other actions are fruitless. ||1||Pause||

Let your mind be the handles, and then churn it, without
sleeping.

If you chant the Naam, the Name of the Lord, with your
tongue, then the curd will be churned. In this way, the
Ambrosial Nectar is obtained. ||2||

Wash your mind in the pool of Truth, and let it be the
vessel of the Lord; let this be your offering to please Him.

That humble servant who dedicates and offers his life, and
who serves in this way, remains absorbed in his Lord and
Master. ||3||

The speakers speak and speak and speak, and then they
depart. There is no other to compare to You.

Servant Nanak, lacking devotion, humbly prays: may I
sing the Praises of the True Lord. ||4||1||

Soohee, First Mahalaa, Second House:

One Universal Creator God.
By The Grace Of The True Guru:

Deep within the self, the Lord abides; do not go outside
looking for Him.

ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥	You have renounced the Ambrosial Nectar - why are you eating poison? 1
ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥	Meditate on such spiritual wisdom, O my mind, and become the slave of the True Lord. 1 Pause
ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥	Everyone speaks of wisdom and meditation; but bound in bondage, the whole world is wandering around in confusion. 2
ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥	One who serves the Lord is His servant. The Lord is pervading and permeating the water, the land, and the sky. 3
ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥	I am not good; no one is bad. Prays Nanak, He alone saves us! 4 1 2

੭੨੯

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ
ਕਾਲੜੀ ਮਸੁ ॥
ਧੋਤਿਆ ਜੂਠਿ ਨ ਉਤਰੈ ਜੇ ਸਉ
ਧੋਵਾ ਤਿਸੁ ॥੧॥
ਸਜਣ ਸੇਈ ਨਾਲਿ ਮੈ ਚਲਦਿਆ
ਨਾਲਿ ਚਲੰਨਿ ॥
ਜਿਥੈ ਲੇਖਾ ਮੰਗੀਐ ਤਿਥੈ ਖੜੇ
ਦਿਸੰਨਿ ॥੧॥ ਰਹਾਉ ॥
ਕੋਠੇ ਮੰਡਪ ਮਾੜੀਆ ਪਾਸਹੁ
ਚਿਤਵੀਆਹਾ ॥
ਢਠੀਆ ਕੰਮਿ ਨ ਆਵਨੀ ਵਿਚਹੁ
ਸਖਣੀਆਹਾ ॥੨॥

729

Soohee, First Mahalaa, Sixth House:

One Universal Creator God.

By The Grace Of The True Guru:

Bronze is bright and shiny, but when it is rubbed, its
blackness appears.
Washing it, its impurity is not removed, even if it is
washed a hundred times. ||1||
They alone are my friends, who travel along with me;
and in that place, where the accounts are called for, they
appear standing with me. ||1||Pause||
There are houses, mansions and tall buildings, painted on
all sides;
but they are empty within, and they crumble like useless
ruins. ||2||

ਬਗਾ ਬਗੇ ਕਪੜੇ ਤੀਰਥ ਮੰਤਿ
ਵਸੰਨਿ ॥

The herons in their white feathers dwell in the sacred shrines of pilgrimage.

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ
ਕਹੀਅਨਿ ॥੩॥

They tear apart and eat the living beings, and so they are not called white. ||3||

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ
ਭੁਲੰਨਿ ॥

My body is like the simmal tree; seeing me, other people are fooled.

ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ
ਤਨਿ ਹੰਨਿ ॥੪॥

Its fruits are useless - just like the qualities of my body. ||4||

ਅੰਧੁਲੈ ਭਾਰੁ ਉਠਾਇਆ ਡੂਗਰ
ਵਾਟ ਬਹੁਤੁ ॥

The blind man is carrying such a heavy load, and his journey through the mountains is so long.

ਅਖੀ ਲੋੜੀ ਨਾ ਲਹਾ ਹਉ ਚੜਿ
ਲੰਘਾ ਕਿਤੁ ॥੫॥

My eyes can see, but I cannot find the Way. How can I climb up and cross over the mountain? ||5||

ਚਾਕਰੀਆ ਚੰਗਿਆਈਆ ਅਵਰ
ਸਿਆਣਪ ਕਿਤੁ ॥

What good does it do to serve, and be good, and be clever?

ਨਾਨਕ ਨਾਮੁ ਸਮਾਲਿ ਤੂੰ ਬਧਾ
ਛੁਟਹਿ ਜਿਤੁ ॥੬॥੧॥੩॥

O Nanak, contemplate the Naam, the Name of the Lord, and you shall be released from bondage. ||6||1||3||

ਸੂਹੀ ਮਹਲਾ ੧ ॥

Soohee, First Mahalaa:

ਜਪ ਤਪ ਕਾ ਬੰਧੁ ਬੇੜੁਲਾ ਜਿਤੁ
ਲੰਘਹਿ ਵਹੇਲਾ ॥

Build the raft of meditation and self-discipline, to carry you across the river.

ਨਾ ਸਰਵਰੁ ਨਾ ਉਛਲੈ ਐਸਾ ਪੰਥੁ
ਸੁਹੇਲਾ ॥੧॥

There will be no ocean, and no rising tides to stop you; this is how comfortable your path shall be. ||1||

ਤੇਰਾ ਏਕੋ ਨਾਮੁ ਮੰਜੀਠੜਾ ਰਤਾ
ਮੇਰਾ ਚੋਲਾ ਸਦ ਰੰਗ ਢੋਲਾ ॥੧॥
ਰਹਾਉ ॥

Your Name alone is the color, in which the robe of my body is dyed. This color is permanent, O my Beloved. ||1||Pause||

ਸਾਜਨ ਚਲੇ ਪਿਆਰਿਆ ਕਿਉ
ਮੇਲਾ ਹੋਈ ॥

My beloved friends have departed; how will they meet the Lord?

ਜੇ ਗੁਣ ਹੋਵਹਿ ਗੰਠੜੀਐ ਮੇਲੇਗਾ
ਸੋਈ ॥੨॥

If they have virtue in their pack, the Lord will unite them with Himself. ||2||

ਮਿਲਿਆ ਹੋਇ ਨ ਵੀਛੁੜੈ ਜੇ
ਮਿਲਿਆ ਹੋਈ ॥

Once united with Him, they will not be separated again, if they are truly united.

ਆਵਾ ਗਉਣੁ ਨਿਵਾਰਿਆ ਹੈ ਸਾਚਾ
ਸੋਈ ॥੩॥

The True Lord brings their comings and goings to an end. ||3||

ਹਉਮੈ ਮਾਰਿ ਨਿਵਾਰਿਆ ਸੀਤਾ
ਹੈ ਚੋਲਾ ॥

One who subdues and eradicates egotism, sews the robe of devotion.

ਗੁਰ ਬਚਨੀ ਫਲੁ ਪਾਇਆ
ਸਹ ਕੇ ਅੰਮ੍ਰਿਤ ਬੋਲਾ ॥੪॥

Following the Word of the Guru's Teachings, she receives the fruits of her reward, the Ambrosial Words of the Lord. ||4||

ਨਾਨਕੁ ਕਹੈ ਸਹੇਲੀਹੋ ਸਹੁ ਖਰਾ
ਪਿਆਰਾ ॥

Says Nanak, O soul-brides, our Husband Lord is so dear!

ਹਮ ਸਹ ਕੇਰੀਆ ਦਾਸੀਆ ਸਾਚਾ
ਖਸਮੁ ਹਮਾਰਾ ॥੫॥੨॥੪॥

We are the servants, the hand-maidens of the Lord; He is our True Lord and Master. ||5||2||4||

ਸੂਹੀ ਮਹਲਾ ੧ ॥

Soohee, First Mahalaa:

ਜਿਨ ਕਉ ਭਾਂਡੈ ਭਾਉ ਤਿਨਾ
ਸਵਾਰਸੀ ॥

Those whose minds are filled with love of the Lord, are blessed and exalted.

ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥
ਸਹਸਾ ਮੂਲੇ ਨਾਹਿ ਸਰਪਰ
ਤਾਰਸੀ ॥੧॥

They are blessed with peace, and their pains are forgotten.
He will undoubtedly, certainly save them. ||1||

ਤਿਨਾ ਮਿਲਿਆ ਗੁਰੁ ਆਇ ਜਿਨ
ਕਉ ਲੀਖਿਆ ॥

The Guru comes to meet those whose destiny is so pre-ordained.

ਅੰਮ੍ਰਿਤੁ ਹਰਿ ਕਾ ਨਾਉ ਦੇਵੈ
ਦੀਖਿਆ ॥

He blesses them with the Teachings of the Ambrosial Name of the Lord.

ਚਾਲਹਿ ਸਤਿਗੁਰ ਭਾਇ ਭਵਹਿ ਨ
ਭੀਖਿਆ ॥੨॥

Those who walk in the Will of the True Guru, never wander begging. ||2||

ਜਾ ਕਉ ਮਹਲੁ ਹਜੂਰਿ ਦੂਜੇ
ਨਿਵੈ ਕਿਸੁ ॥

And one who lives in the Mansion of the Lord's Presence, why should he bow down to any other?

ਦਰਿ ਦਰਵਾਣੀ ਨਾਹਿ ਮੂਲੇ
ਪੁਛ ਤਿਸੁ ॥

The gate-keeper at the Lord's Gate shall not stop him to ask any questions.

ਛੁਟੈ ਤਾ ਕੈ ਬੋਲਿ ਸਾਹਿਬ ਨਦਰਿ
ਜਿਸੁ ॥੩॥

And one who is blessed with the Lord's Glance of Grace - by his words, others are emancipated as well. ||3||

ਘਲੇ ਆਣੇ ਆਪਿ ਜਿਸੁ ਨਾਹੀ
ਦੂਜਾ ਮਤੈ ਕੋਇ ॥

The Lord Himself sends out, and recalls the mortal beings; no one else gives Him advice.

ਢਾਹਿ ਉਸਾਰੇ ਸਾਜਿ ਜਾਣੈ
ਸਭ ਸੋਇ ॥

ਨਾਉ ਨਾਨਕ ਬਖਸੀਸ ਨਦਰੀ ਕਰਮੁ
ਹੋਇ ॥੪॥੩॥੫॥

੭੩੦

ਸੂਹੀ ਮਹਲਾ ੧ ॥

ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥

ਭਾਂਡਾ ਅਤਿ ਮਲੀਣੁ ਧੋਤਾ ਹਛਾ ਨ
ਹੋਇਸੀ ॥

ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥

ਏਤੁ ਦੁਆਰੈ ਧੋਇ ਹਛਾ ਹੋਇਸੀ ॥

ਮੈਲੇ ਹਛੇ ਕਾ ਵੀਚਾਰੁ ਆਪਿ
ਵਰਤਾਇਸੀ ॥

ਮਤੁ ਕੇ ਜਾਣੈ ਜਾਇ ਅਗੈ ਪਾਇਸੀ ॥

ਜੇਹੇ ਕਰਮ ਕਮਾਇ ਤੇਹਾ ਹੋਇਸੀ ॥

ਅੰਮ੍ਰਿਤੁ ਹਰਿ ਕਾ ਨਾਉ ਆਪਿ
ਵਰਤਾਇਸੀ ॥

ਚਲਿਆ ਪਤਿ ਸਿਉ ਜਨਮੁ ਸਵਾਰਿ
ਵਾਜਾ ਵਾਇਸੀ ॥

ਮਾਣਸੁ ਕਿਆ ਵੇਚਾਰਾ ਤਿਹੁ ਲੋਕ
ਸੁਣਾਇਸੀ ॥

ਨਾਨਕ ਆਪਿ ਨਿਹਾਲ ਸਭਿ ਕੁਲ
ਤਾਰਸੀ ॥੧॥੪॥੬॥

ਸੂਹੀ ਮਹਲਾ ੧ ॥

ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥

ਤਪੀਆ ਹੋਵੈ ਤਪੁ ਕਰੇ ਤੀਰਥਿ
ਮਲਿ ਮਲਿ ਨਾਇ ॥੧॥

He Himself demolishes, constructs and creates; He knows everything.

O Nanak, the Naam, the Name of the Lord is the blessing, given to those who receive His Mercy, and His Grace. ||4||3||5||

730

Soohee, First Mahalaa:

That vessel alone is pure, which is pleasing to Him.

The filthiest vessel does not become pure, simply by being washed.

Through the Gurdwara, the Guru's Gate, one obtains understanding.

By being washed through this Gate, it becomes pure.

The Lord Himself sets the standards to differentiate between the dirty and the pure.

Do not think that you will automatically find a place of rest hereafter.

According to the actions one has committed, so does the mortal become.

He Himself bestows the Ambrosial Name of the Lord.

Such a mortal departs with honor and renown; his life is embellished and redeemed, and the trumpets resound with his glory.

Why speak of poor mortals? His glory shall echo throughout the three worlds.

O Nanak, he himself shall be enraptured, and he shall save his entire ancestry. ||1||4||6||

Soohee, First Mahalaa:

The Yogi practices yoga, and the pleasure-seeker practices eating.

The austere practice austerities, bathing and rubbing themselves at sacred shrines of pilgrimage. ||1||

ਤੇਰਾ ਸਦੜਾ ਸੁਣੀਜੈ ਭਾਈ ਜੇ ਕੋ
ਬਹੈ ਅਲਾਇ ॥੧॥ ਰਹਾਉ ॥
ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋ ਖਾਇ ॥
ਅਗੈ ਪੁਛ ਨ ਹੋਵਈ ਜੇ ਸਣੁ
ਨੀਸਾਣੈ ਜਾਇ ॥੨॥

ਤੈਸੇ ਜੈਸਾ ਕਾਢੀਐ ਜੈਸੀ ਕਾਰ
ਕਮਾਇ ॥
ਜੋ ਦਮੁ ਚਿਤਿ ਨ ਆਵਈ ਸੋ ਦਮੁ
ਬਿਰਥਾ ਜਾਇ ॥੩॥

ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ
ਵਿਕਾਇ ॥
ਨਾਨਕ ਕੰਮਿ ਨ ਆਵਈ ਜਿਤੁ ਤਨਿ
ਨਾਹੀ ਸਚਾ ਨਾਉ ॥੪॥੫॥੬॥੭॥

ਸੂਹੀ ਮਹਲਾ ੧ ਘਰੁ ੭
ੴ ਸਤਿਗੁਰ ਪ੍ਰਸਾਦਿ ॥

ਜੋਗੁ ਨ ਖਿਥਾ ਜੋਗੁ ਨ ਡੰਡੈ ਜੋਗੁ ਨ
ਭਸਮ ਚੜਾਈਐ ॥
ਜੋਗੁ ਨ ਮੁੰਦੀ ਮੁੰਡਿ ਮੁਡਾਇਐ ਜੋਗੁ
ਨ ਸਿੰਢੀ ਵਾਈਐ ॥
ਅੰਜਨ ਮਾਹਿ ਨਿਰੰਜਨਿ ਰਹੀਐ ਜੋਗ
ਜੁਗਤਿ ਇਵ ਪਾਈਐ ॥੧॥

ਗਲੀ ਜੋਗੁ ਨ ਹੋਈ ॥
ਏਕ ਦ੍ਰਿਸਟਿ ਕਰਿ ਸਮਸਰਿ ਜਾਣੈ
ਜੋਗੀ ਕਹੀਐ ਸੋਈ ॥੧॥ ਰਹਾਉ ॥

ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ
ਨ ਤਾੜੀ ਲਾਈਐ ॥
ਜੋਗੁ ਨ ਦੇਸਿ ਦਿਸੰਤਰਿ ਭਵਿਐ
ਜੋਗੁ ਨ ਤੀਰਥਿ ਨਾਈਐ ॥

Let me hear some news of You, O Beloved; if only someone would come and sit with me, and tell me. ||1||Pause||

As one plants, so does he harvest; whatever he earns, he eats.

In the world hereafter, his account is not called for, if he goes with the insignia of the Lord. ||2||

According to the actions the mortal commits, so is he proclaimed.

And that breath which is drawn without thinking of the Lord, that breath goes in vain. ||3||

I would sell this body, if someone would only purchase it.

O Nanak, that body is of no use at all, if it does not enshrine the Name of the True Lord. ||4||5||7||

Soohee, First Mahalaa, Seventh House:

One Universal Creator God.

By The Grace Of The True Guru:

Yoga is not the patched coat, Yoga is not the walking stick. Yoga is not smearing the body with ashes.

Yoga is not the ear-rings, and not the shaven head. Yoga is not the blowing of the horn.

Remaining unblemished in the midst of the filth of the world - this is the way to attain Yoga. ||1||

By mere words, Yoga is not attained.

One who looks upon all with a single eye, and knows them to be one and the same - he alone is known as a Yogi. ||1||Pause||

Yoga is not wandering to the tombs of the dead; Yoga is not sitting in trances.

Yoga is not wandering through foreign lands; Yoga is not bathing at sacred shrines of pilgrimage.

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ
ਜੁਗਤਿ ਇਵ ਪਾਈਐ ॥੨॥

Remaining unblemished in the midst of the filth of the world - this is the way to attain Yoga. ||2||

ਸਤਿਗੁਰੁ ਭੇਟੈ ਤਾ ਸਹਸਾ ਤੂਟੈ
ਧਾਵਤੁ ਵਰਜਿ ਰਹਾਈਐ ॥

Meeting with the True Guru, doubt is dispelled, and the wandering mind is restrained.

ਨਿਝਰੁ ਝਰੈ ਸਹਜ ਧੁਨਿ ਲਾਗੈ ਘਰ
ਹੀ ਪਰਚਾ ਪਾਈਐ ॥

Nectar rains down, celestial music resounds, and deep within, wisdom is obtained.

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ
ਜੁਗਤਿ ਇਵ ਪਾਈਐ ॥੩॥

Remaining unblemished in the midst of the filth of the world - this is the way to attain Yoga. ||3||

ਨਾਨਕ ਜੀਵਤਿਆ ਮਰਿ ਰਹੀਐ
ਐਸਾ ਜੋਗੁ ਕਮਾਈਐ ॥

O Nanak, remain dead while yet alive - practice such a Yoga.

ਵਾਜੇ ਬਾਝਹੁ ਸਿੰਝੀ ਵਾਜੈ ਤਉ
ਨਿਰਭਉ ਪਦੁ ਪਾਈਐ ॥

When the horn is blown without being blown, then you shall attain the state of fearless dignity.

ਅੰਜਨ ਮਾਹਿ ਨਿਰੰਜਨਿ ਰਹੀਐ ਜੋਗ
ਜੁਗਤਿ ਤਉ ਪਾਈਐ ॥੪॥੧॥੮॥

Remaining unblemished in the midst of the filth of the world - this is the way to attain Yoga. ||4||1||8||

ਸੂਹੀ ਮਹਲਾ ੧ ॥

Soohee, First Mahalaa:

ਕਉਣ ਤਰਾਜੀ ਕਵਣੁ ਤੁਲਾ ਤੇਰਾ
ਕਵਣੁ ਸਰਾਫੁ ਬੁਲਾਵਾ ॥

What scale, what weights, and what assayer shall I call for You, Lord?

ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ
ਕੈ ਪਹਿ ਮੁਲੁ ਕਰਾਵਾ ॥੧॥

From what guru should I receive instruction? By whom should I have Your value appraised? ||1||

੭੩੧

731

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
ਤੂੰ ਜਲਿ ਥਲਿ ਮਹੀਅਲਿ ਭਰਿਪੁਰਿ
ਲੀਣਾ ਤੂੰ ਆਪੇ ਸਰਬ ਸਮਾਣਾ
॥੧॥ ਰਹਾਉ ॥

O my Dear Beloved Lord, Your limits are not known.

You pervade the water, the land, and the sky; You Yourself are All-pervading. ||1||Pause||

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ
ਸਰਾਫੁ ਕਮਾਵਾ ॥

Mind is the scale, consciousness the weights, and the performance of Your service is the appraiser.

ਘਟ ਹੀ ਭੀਤਰਿ ਸੇ ਸਹੁ ਤੋਲੀ ਇਨ
ਬਿਧਿ ਚਿਤੁ ਰਹਾਵਾ ॥੨॥

Deep within my heart, I weigh my Husband Lord; in this way I focus my consciousness. ||2||

ਆਪੇ ਕੰਡਾ ਤੋਲੁ ਤਰਾਜੀ ਆਪੇ
ਤੋਲਣਹਾਰਾ ॥

You Yourself are the balance, the weights and the scale;
You Yourself are the weigher.

ਆਪੇ ਦੇਖੈ ਆਪੇ ਬੂਝੈ ਆਪੇ ਹੈ
ਵਣਜਾਰਾ ॥੩॥

You Yourself see, and You Yourself understand; You
Yourself are the trader. ||3||

ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ
ਆਵੈ ਤਿਲੁ ਜਾਵੈ ॥

The blind, low class wandering soul, comes for a moment,
and departs in an instant.

ਤਾ ਕੀ ਸੰਗਤਿ ਨਾਨਕੁ ਰਹਦਾ ਕਿਉ
ਕਰਿ ਮੂੜਾ ਪਾਵੈ ॥੪॥੨॥੯॥

In its company, Nanak dwells; how can the fool attain the
Lord? ||4||2||9||

ਰਾਗੁ ਸੂਹੀ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥

Raag Soohi, Fourth Mahalaa, First House:

One Universal Creator God.

By The Grace Of The True Guru:

ਮਨਿ ਰਾਮ ਨਾਮੁ ਆਰਾਧਿਆ ਗੁਰ
ਸਬਦਿ ਗੁਰੂ ਗੁਰ ਕੇ ॥

My mind worships and adores the Lord's Name, through
the Guru, and the Word of the Guru's Shabad.

ਸਭਿ ਇਛਾ ਮਨਿ ਤਨਿ ਪੂਰੀਆ
ਸਭੁ ਚੂਕਾ ਡਰੁ ਜਮ ਕੇ ॥੧॥

All the desires of my mind and body have been fulfilled;
all fear of death has been dispelled. ||1||

ਮੇਰੇ ਮਨ ਗੁਣ ਗਾਵਹੁ ਰਾਮ ਨਾਮ
ਹਰਿ ਕੇ ॥

O my mind, sing the Glorious Praises of the Lord's Name.

ਗੁਰਿ ਤੁਠੈ ਮਨੁ ਪਰਬੋਧਿਆ ਹਰਿ
ਪੀਆ ਰਸੁ ਗਟਕੇ ॥੧॥ ਰਹਾਉ ॥

And when the Guru is pleased and satisfied, the mind is
instructed; it then joyfully drinks in the subtle essence of
the Lord. ||1||Pause||

ਸਤਸੰਗਤਿ ਉਤਮ ਸਤਿਗੁਰ ਕੇਰੀ
ਗੁਨ ਗਾਵੈ ਹਰਿ ਪ੍ਰਭ ਕੇ ॥

The Sat Sangat, the True Congregation of the True Guru, is
sublime and exalted. They sing the Glorious Praises of the
Lord God.

ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ
ਹਮ ਧੋਵਹੁ ਪਗ ਜਨ ਕੇ ॥੨॥

Bless me with Your Mercy, Lord, and unite me with the
Sat Sangat; I wash the feet of Your humble servants. ||2||

ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ
ਗੁਰਮਤਿ ਰਸੁ ਰਸਕੇ ॥

The Lord's Name is all. The Lord's Name is the essence of
the Guru's Teachings, the juice, the sweetness of it.

ਹਰਿ ਅੰਮ੍ਰਿਤੁ ਹਰਿ ਜਲੁ ਪਾਇਆ
ਸਭ ਲਾਥੀ ਤਿਸ ਤਿਸ ਕੇ ॥੩॥

I have found the Ambrosial Nectar, the Divine Water of the
Lord's Name, and all my thirst for it is quenched. ||3||

ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ
ਹਮ ਵੇਚਿਓ ਸਿਰੁ ਗੁਰ ਕੇ ॥

The Guru, the True Guru, is my social status and honor;
I have sold my head to the Guru.

ਜਨ ਨਾਨਕ ਨਾਮੁ ਪਰਿਓ ਗੁਰ ਚੇਲਾ
ਗੁਰ ਰਾਖਹੁ ਲਾਜ ਜਨ ਕੇ ॥੪॥੧॥

Servant Nanak is called the chaylaa, the disciple of the
Guru; O Guru, save the honor of Your servant. ||4||1||

ਸੂਹੀ ਮਹਲਾ ੪ ॥

Soohee, Fourth Mahalaa:

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ
ਸਭਿ ਬਿਨਸੇ ਦਾਲਦ ਦਲਘਾ ॥

I chant and vibrate the Name of the Lord God, the
Supreme Being, Har, Har; my poverty and problems have
all been eradicated.

ਭਉ ਜਨਮ ਮਰਣਾ ਮੇਟਿਓ ਗੁਰ
ਸਬਦੀ ਹਰਿ ਅਸਥਿਰੁ ਸੇਵਿ ਸੁਖਿ
ਸਮਘਾ ॥੧॥

The fear of birth and death has been erased, through
the Word of the Guru's Shabad; serving the Unmoving,
Unchanging Lord, I am absorbed in peace. ||1||

ਮੇਰੇ ਮਨ ਭਜੁ ਰਾਮ ਨਾਮ ਅਤਿ
ਪਿਰਘਾ ॥

O my mind, vibrate the Name of the most Beloved,
Darling Lord.

ਮੈ ਮਨੁ ਤਨੁ ਅਰਪਿ ਧਰਿਓ ਗੁਰ
ਆਗੈ ਸਿਰੁ ਵੇਚਿ ਲੀਓ ਮੁਲਿ
ਮਹਘਾ ॥੧॥ ਰਹਾਉ ॥

I have dedicated my mind and body, and placed them in
offering before the Guru; I have sold my head to the Guru,
for a very dear price. ||1||Pause||

ਨਰਪਤਿ ਰਾਜੇ ਰੰਗ ਰਸ ਮਾਣਹਿ
ਬਿਨੁ ਨਾਵੈ ਪਕੜਿ ਖੜੇ ਸਭਿ
ਕਲਘਾ ॥

The kings and the rulers of men enjoy pleasures and
delights, but without the Name of the Lord, death seizes
and dispatches them all.

ਧਰਮ ਰਾਇ ਸਿਰਿ ਡੰਡੁ ਲਗਾਨਾ
ਫਿਰਿ ਪਛੁਤਾਨੇ ਹਥ ਫਲਘਾ ॥੨॥

The Righteous Judge of Dharma strikes them over the
heads with his staff, and when the fruits of their actions
come into their hands, then they regret and repent. ||2||

ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ
ਸਰਣਾਗਤਿ ਪੁਰਖ ਪ੍ਰਤਿਪਲਘਾ ॥

Save me, save me, Lord; I am Your humble servant, a mere
worm. I seek the Protection of Your Sanctuary, O Primal
Lord, Cherisher and Nourisher.

ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ
ਲੋਚ ਪੂਰਿ ਜਨੁ ਤੁਮਘਾ ॥੩॥

Please bless me with the Blessed Vision of the Saint's
Darshan, that I may find peace. O God, please fulfill the
desires of Your humble servant. ||3||

ਤੁਮ ਸਮਰਥ ਪੁਰਖ ਵਡੇ ਪ੍ਰਭ
ਸੁਆਮੀ ਮੇ ਕਉ ਕੀਜੈ ਦਾਨੁ ਹਰਿ
ਨਿਮਘਾ ॥

You are the All-powerful, Great, Primal God, my Lord and
Master. O Lord, please bless me with the gift of humility.

ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ
ਹਮ ਨਾਮ ਵਿਟਹੁ ਸਦ ਘੁਮਘਾ
॥੪॥੨॥

Servant Nanak has found the Naam, the Name of the Lord,
and is at peace; I am forever a sacrifice to the Naam. ||4||2||

ਸੂਹੀ ਮਹਲਾ ੪ ॥

ਹਰਿ ਨਾਮਾ ਹਰਿ ਰੰਝੁ ਹੈ ਹਰਿ ਰੰਝੁ
ਮਜੀਠੈ ਰੰਝੁ ॥

ਗੁਰਿ ਤੁਠੈ ਹਰਿ ਰੰਗੁ ਚਾੜਿਆ
ਫਿਰਿ ਬਹੁੜਿ ਨ ਹੋਵੀ ਭੰਝੁ ॥੧॥

੭੩੨

ਮੇਰੇ ਮਨ ਹਰਿ ਰਾਮ ਨਾਮਿ
ਕਰਿ ਰੰਝੁ ॥

ਗੁਰਿ ਤੁਠੈ ਹਰਿ ਉਪਦੇਸਿਆ ਹਰਿ
ਭੋਟਿਆ ਰਾਉ ਨਿਸੰਝੁ ॥੧॥ ਰਹਾਉ ॥

ਮੁੰਧ ਇਆਣੀ ਮਨਮੁਖੀ ਫਿਰਿ
ਆਵਣ ਜਾਣਾ ਅੰਝੁ ॥

ਹਰਿ ਪ੍ਰਭੁ ਚਿਤਿ ਨ ਆਇਓ ਮਨਿ
ਦੂਜਾ ਭਾਉ ਸਹਲੰਝੁ ॥੨॥

ਹਮ ਮੈਲੁ ਭਰੇ ਦੁਹਚਾਰੀਆ ਹਰਿ
ਰਾਖਹੁ ਅੰਗੀ ਅੰਝੁ ॥

ਗੁਰਿ ਅੰਮ੍ਰਿਤ ਸਰਿ ਨਵਲਾਇਆ
ਸਭਿ ਲਾਥੇ ਕਿਲਵਿਖ ਪੰਝੁ ॥੩॥

ਹਰਿ ਦੀਨਾ ਦੀਨ ਦਇਆਲ ਪ੍ਰਭੁ
ਸਤਸੰਗਤਿ ਮੇਲਹੁ ਸੰਝੁ ॥

ਮਿਲਿ ਸੰਗਤਿ ਹਰਿ ਰੰਗੁ ਪਾਇਆ
ਜਨ ਨਾਨਕ ਮਨਿ ਤਨਿ ਰੰਝੁ
॥੪॥੩॥

ਸੂਹੀ ਮਹਲਾ ੪ ॥

ਹਰਿ ਹਰਿ ਕਰਹਿ ਨਿਤ ਕਪਟੁ
ਕਮਾਵਹਿ ਹਿਰਦਾ ਸੁਧੁ ਨ ਹੋਈ ॥

ਅਨਦਿਨੁ ਕਰਮ ਕਰਹਿ ਬਹੁਤੇਰੇ
ਸੁਪਨੈ ਸੁਖੁ ਨ ਹੋਈ ॥੧॥

Soohee, Fourth Mahalaa:

The Lord's Name is the Love of the Lord. The Lord's Love is the permanent color.

When the Guru is totally satisfied and pleased, He colors us with the Lord's Love; this color shall never fade away. ||1||

732

O my mind, enshrine love for the Name of the Lord.

The Guru, satisfied and pleased, taught me about the Lord, and my Sovereign Lord King met with me at once. ||1||Pause||

The self-willed manmukh is like the ignorant bride, who comes and goes again and again in reincarnation.

The Lord God does not come into her consciousness, and her mind is stuck in the love of duality. ||2||

I am full of filth, and I practice evil deeds; O Lord, save me, be with me, merge me into Your Being!

The Guru has bathed me in the pool of Ambrosial Nectar, and all my dirty sins and mistakes have been washed away. ||3||

O Lord God, Merciful to the meek and the poor, please unite me with the Sat Sangat, the True Congregation.

Joining the Sangat, servant Nanak has obtained the Lord's Love; my mind and body are drenched in it. ||4||3||

Soohee, Fourth Mahalaa:

One who chants the Name of the Lord, Har, Har, while constantly practicing deception, shall never become pure of heart.

He may perform all sorts of rituals, night and day, but he shall not find peace, even in dreams. ||1||

ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥

O wise ones, without the Guru, there is no devotional worship.

ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ
ਕੋਈ ॥੧॥ ਰਹਾਉ ॥

The untreated cloth does not take up the dye, no matter how much everyone may wish it. ||1||Pause||

ਜਪੁ ਤਪ ਸੰਜਮ ਵਰਤ ਕਰੇ ਪੂਜਾ
ਮਨਮੁਖ ਰੋਗੁ ਨ ਜਾਈ ॥

The self-willed manmukh may perform chants, meditations, austere self-discipline, fasts and devotional worship, but his sickness does not go away.

ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ
ਭਾਇ ਖੁਆਈ ॥੨॥

Deep within him is the sickness of excessive egotism; in the love of duality he is ruined. ||2||

ਬਾਹਰਿ ਭੇਖ ਬਹੁਤੁ ਚਤੁਰਾਈ
ਮਨੁਆ ਦਹ ਦਿਸਿ ਧਾਵੈ ॥

Outwardly, he wears religious robes and he is very clever, but his mind wanders in the ten directions.

ਹਉਮੈ ਬਿਆਪਿਆ ਸਬਦੁ ਨ ਚੀਨੈ
ਫਿਰਿ ਫਿਰਿ ਜੂਨੀ ਆਵੈ ॥੩॥

Engrossed in ego, he does not remember the Word of the Shabad; over and over again, he is reincarnated. ||3||

ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ
ਨਾਮੁ ਧਿਆਏ ॥

O Nanak, that mortal who is blessed with the Lord's Glance of Grace, understands Him; that humble servant meditates on the Naam, the Name of the Lord.

ਗੁਰ ਪਰਸਾਦੀ ਏਕੋ ਬੂਝੈ ਏਕਸੁ
ਮਾਹਿ ਸਮਾਏ ॥੪॥੪॥

By Guru's Grace, he understands the One Lord, and is absorbed into the One Lord. ||4||4||

ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

Soohee, Fourth Mahalaa, Second House:

One Universal Creator God.

By The Grace Of The True Guru:

ਗੁਰਮਤਿ ਨਗਰੀ ਖੋਜਿ ਖੋਜਾਈ ॥

Following the Guru's Teachings, I searched and searched the body-village;

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

I found the wealth of the Name of the Lord, Har, Har. ||1||

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

The Lord, Har, Har, has enshrined peace within my mind.

ਤਿਸਨਾ ਅਗਨਿ ਬੁਝੀ ਖਿਨ ਅੰਤਰਿ
ਗੁਰਿ ਮਿਲਿਐ ਸਭ ਭੁਖ ਗਵਾਈ
॥੧॥ ਰਹਾਉ ॥

The fire of desire was extinguished in an instant, when I met the Guru; all my hunger has been satisfied. ||1||Pause||

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥
ਸਤਿਗੁਰਿ ਦਇਆਲਿ ਗੁਣ ਨਾਮੁ
ਦ੍ਰਿੜਾਈ ॥੨॥

Singing the Glorious Praises of the Lord, I live, O my mother.

The Merciful True Guru implanted the Glorious Praises of the Naam within me. ||2||

ਹਉ ਹਰਿ ਪ੍ਰਭੁ ਪਿਆਰਾ ਢੂਢਿ
ਢੂਢਾਈ ॥

ਸਤਸੰਗਤਿ ਮਿਲਿ ਹਰਿ ਰਸੁ
ਪਾਈ ॥੩॥

ਪੁਰਿ ਮਸਤਕਿ ਲੇਖ ਲਿਖੇ
ਹਰਿ ਪਾਈ ॥

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ
॥੪॥੧॥੫॥

ਸੂਹੀ ਮਹਲਾ ੪ ॥

ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ
ਲਾਏ ॥

ਗੁਰਮੁਖਿ ਹਰਿ ਹਰਿ ਨਾਮਿ
ਸਮਾਏ ॥੧॥

ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥

ਸਦਾ ਅਨੰਦਿ ਰਹੈ ਦਿਨ ਰਾਤੀ
ਪੂਰੇ ਗੁਰ ਕੈ ਸਬਦਿ ਸਮਾਣੇ ॥੧॥
ਰਹਾਉ ॥

ਹਰਿ ਰੰਗ ਕਉ ਲੋਚੈ ਸਭੁ ਕੋਈ ॥
ਗੁਰਮੁਖਿ ਰੰਗੁ ਚਲੂਲਾ ਹੋਈ ॥੨॥

ਮਨਮੁਖਿ ਮੁਗਧੁ ਨਹੁ ਕੋਰਾ ਹੋਇ ॥

੭੩੩

ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥

ਨਦਰਿ ਕਰੇ ਤਾ ਸਤਿਗੁਰੁ ਪਾਵੈ ॥

ਨਾਨਕੁ ਹਰਿ ਰਸਿ ਹਰਿ ਰੰਗਿ
ਸਮਾਵੈ ॥੪॥੨॥੬॥

I search for and seek out my Beloved Lord God, Har, Har.

Joining the Sat Sangat, the True Congregation, I have
obtained the subtle essence of the Lord. ||3||

By the pre-ordained destiny inscribed upon my forehead,
I have found the Lord.

Guru Nanak, pleased and satisfied, has united me with the
Lord, O Siblings of Destiny. ||4||1||5||

Soohee, Fourth Mahalaa:

Showering His Mercy, the Lord imbues the mind with
His Love.

The Gurmukh merges in the Name of the Lord, Har, Har. ||1||

Imbued with the Lord's Love, the mortal enjoys the
pleasure of His Love.

He remains always blissful, day and night, and he merges
into the Shabad, the Word of the Perfect Guru. ||1||Pause||

Everyone longs for the Lord's Love;
the Gurmukh is imbued with the deep red color of His
Love. ||2||

The foolish, self-willed manmukh is left pale and uncolored.

733

Even if he wishes it a hundred times, he does not obtain
the Lord's Love. ||3||

But if the Lord blesses him with His Glance of Grace, then
he meets the True Guru.

Nanak is absorbed into the subtle essence of the Lord's
Love. ||4||2||6||

ਸੂਹੀ ਮਹਲਾ ੪ ॥

ਜਿਹਵਾ ਹਰਿ ਰਸਿ ਰਹੀ ਅਘਾਇ ॥

ਗੁਰਮੁਖਿ ਪੀਵੈ ਸਹਜਿ ਸਮਾਇ ॥੧॥

ਹਰਿ ਰਸੁ ਜਨ ਚਾਖਹੁ ਜੇ ਭਾਈ ॥

ਤਉ ਕਤ ਅਨਤ ਸਾਦਿ ਲੋਭਾਈ
॥੧॥ ਰਹਾਉ ॥

ਗੁਰਮਤਿ ਰਸੁ ਰਾਖਹੁ ਉਰ ਧਾਰਿ ॥

ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥

ਮਨਮੁਖਿ ਹਰਿ ਰਸੁ ਚਾਖਿਆ ਨ
ਜਾਇ ॥

ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥

ਨਦਰਿ ਕਰੇ ਤਾ ਹਰਿ ਰਸੁ ਪਾਵੈ ॥

ਨਾਨਕ ਹਰਿ ਰਸਿ ਹਰਿ ਗੁਣ ਗਾਵੈ
॥੪॥੩॥੭॥

ਸੂਹੀ ਮਹਲਾ ੪ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ
ਪਦਵੀ ਪਾਇ ॥

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ
ਉਤਰਿਆ ਘਰਿ ਜਿਸੁ ਜਾਇ ॥੧॥

ਹਰਿ ਕੀ ਅਕਥ ਕਥਾ ਸੁਨਹੁ ਜਨ
ਭਾਈ ਜਿਤੁ ਸਹਸਾ ਦੂਖ ਭੂਖ ਸਭ
ਲਹਿ ਜਾਇ ॥੧॥ ਰਹਾਉ ॥

ਰਵਿਦਾਸੁ ਚਮਾਰੁ ਉਸਤਤਿ ਕਰੇ
ਹਰਿ ਕੀਰਤਿ ਨਿਮਖ ਇਕ ਗਾਇ ॥

Soohee, Fourth Mahalaa:

My tongue remains satisfied with the subtle essence of the Lord.

The Gurmukh drinks it in, and merges in celestial peace. ||1||

If you taste the subtle essence of the Lord, O humble Siblings of Destiny,

then how can you be enticed by other flavors? ||1||Pause||

Under Guru's Instructions, keep this subtle essence enshrined in your heart.

Those who are imbued with the subtle essence of the Lord, are immersed in celestial bliss. ||2||

The self-willed manmukh cannot even taste the subtle essence of the Lord.

He acts out in ego, and suffers terrible punishment. ||3||

But if he is blessed with the Lord's Kind Mercy, then he obtains the subtle essence of the Lord.

O Nanak, absorbed in this subtle essence of the Lord, sing the Glorious Praises of the Lord. ||4||3||7||

Soohee, Fourth Mahalaa, Sixth House:

One Universal Creator God.

By The Grace Of The True Guru:

When someone of low social class chants the Lord's Name, he obtains the state of highest dignity.

Go and ask Bidar, the son of a maid; Krishna himself stayed in his house. ||1||

Listen, O humble Siblings of Destiny, to the Unspoken Speech of the Lord; it removes all anxiety, pain and hunger. ||1||Pause||

Ravi Daas, the leather-worker, praised the Lord, and sang the Kirtan of His Praises each and every instant.

ਪਤਿਤ ਜਾਤਿ ਉਤਮੁ ਭਇਆ ਚਾਰਿ
ਵਰਨ ਪਏ ਪਗਿ ਆਇ ॥੨॥

Although he was of low social status, he was exalted and elevated, and people of all four castes came and bowed at his feet. ||2||

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ
ਲੋਕੁ ਛੀਪਾ ਕਹੈ ਬੁਲਾਇ ॥

Naam Dayv loved the Lord; the people called him a fabric dyer.

ਖੜੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ
ਨਾਮਦੇਉ ਲੀਆ ਮੁਖਿ ਲਾਇ ॥੩॥

The Lord turned His back on the high-class Kh'shaatriyas and Brahmins, and showed His face to Naam Dayv. ||3||

ਜਿਤਨੇ ਭਗਤ ਹਰਿ ਸੇਵਕਾ ਮੁਖਿ
ਅਠਸਠਿ ਤੀਰਥ ਤਿਨ ਤਿਲਕੁ
ਕਢਾਇ ॥

All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage.

ਜਨੁ ਨਾਨਕੁ ਤਿਨ ਕਉ ਅਨਦਿਨੁ
ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ
॥੪॥੧॥੮॥

Servant Nanak shall touch their feet night and day, if the Lord, the King, grants His Grace. ||4||1||8||

ਸੂਹੀ ਮਹਲਾ ੪ ॥

Soohee, Fourth Mahalaa:

ਤਿਨੀ ਅੰਤਰਿ ਹਰਿ ਆਰਾਧਿਆ
ਜਿਨ ਕਉ ਧੁਰਿ ਲਿਖਿਆ ਲਿਖਤੁ
ਲਿਲਾਰਾ ॥

They alone worship and adore the Lord deep within, who are blessed with such pre-ordained destiny from the very beginning of time.

ਤਿਨ ਕੀ ਬਖੀਲੀ ਕੋਈ ਕਿਆ
ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ
ਕਰਤਾਰਾ ॥੧॥

What can anyone do to undermine them? My Creator Lord is on their side. ||1||

ਹਰਿ ਹਰਿ ਧਿਆਇ ਮਨ ਮੇਰੇ ਮਨ
ਧਿਆਇ ਹਰਿ ਜਨਮ ਜਨਮ ਕੇ
ਸਭਿ ਦੁਖ ਨਿਵਾਰਣਹਾਰਾ ॥੧॥
ਰਹਾਉ ॥

So meditate on the Lord, Har, Har, O my mind. Meditate on the Lord, O mind; He is the Eliminator of all the pains of reincarnation. ||1||Pause||

ਧੁਰਿ ਭਗਤ ਜਨਾ ਕਉ ਬਖਸਿਆ
ਹਰਿ ਅੰਮ੍ਰਿਤ ਭਗਤਿ ਭੰਡਾਰਾ ॥

In the very beginning, the Lord blessed His devotees with the Ambrosial Nectar, the treasure of devotion.

ਮੂਰਖੁ ਹੋਵੈ ਸੁ ਉਨ ਕੀ ਰੀਸ
ਕਰੇ ਤਿਸੁ ਹਲਤਿ ਪਲਤਿ ਮੁਹੁ
ਕਾਰਾ ॥੨॥

Anyone who tries to compete with them is a fool; his face shall be blackened here and hereafter. ||2||

ਸੇ ਭਗਤ ਸੇ ਸੇਵਕਾ ਜਿਨਾ ਹਰਿ
ਨਾਮੁ ਪਿਆਰਾ ॥

They alone are devotees, and they alone are selfless servants, who love the Lord's Name.

ਤਿਨ ਕੀ ਸੇਵਾ ਤੇ ਹਰਿ ਪਾਈਐ
ਸਿਰਿ ਨਿੰਦਕ ਕੈ ਪਵੈ ਛਾਰਾ ॥੩॥

By their selfless service, they find the Lord, while ashes
fall on the heads of the slanderers. ||3||

ਜਿਸੁ ਘਰਿ ਵਿਰਤੀ ਸੋਈ ਜਾਣੈ
ਜਗਤ ਗੁਰ ਨਾਨਕ ਪੂਛਿ ਕਰਹੁ
ਬੀਚਾਰਾ ॥

He alone knows this, who experiences it within the home
of his own self. Ask Guru Nanak, the Guru of the world,
and reflect upon it.

ਚਹੁ ਪੀੜੀ ਆਦਿ ਜੁਗਾਦਿ ਬਖੀਲੀ
ਕਿਨੈ ਨ ਪਾਇਓ ਹਰਿ ਸੇਵਕ ਭਾਇ
ਨਿਸਤਾਰਾ ॥੪॥੨॥੯॥

Throughout the four generations of the Gurus, from the
beginning of time and throughout the ages, no one has ever
found the Lord by back-biting and undermining. Only by
serving the Lord with love, is one emancipated. ||4||2||9||

ਸੂਹੀ ਮਹਲਾ ੪ ॥

Soohee, Fourth Mahalaa:

ਜਿਥੈ ਹਰਿ ਆਰਾਧੀਐ ਤਿਥੈ ਹਰਿ
ਮਿਤੁ ਸਹਾਈ ॥

Wherever the Lord is worshipped in adoration, there the
Lord becomes one's friend and helper.

੭੩੪

734

ਗੁਰ ਕਿਰਪਾ ਤੇ ਹਰਿ ਮਨਿ ਵਸੈ
ਹੋਰਤੁ ਬਿਧਿ ਲਇਆ ਨ ਜਾਈ ॥੧॥

By Guru's Grace, the Lord comes to dwell in the mind; He
cannot be obtained in any other way. ||1||

ਹਰਿ ਧਨੁ ਸੰਚੀਐ ਭਾਈ ॥
ਜਿ ਹਲਤਿ ਪਲਤਿ ਹਰਿ ਹੋਇ
ਸਖਾਈ ॥੧॥ ਰਹਾਉ ॥

So gather in the wealth of the Lord, O Siblings of Destiny,
so that in this world and the next, the Lord shall be your
friend and companion. ||1||Pause||

ਸਤਸੰਗਤੀ ਸੰਗਿ ਹਰਿ ਧਨੁ ਖਟੀਐ
ਹੋਰ ਬੈ ਹੋਰਤੁ ਉਪਾਇ ਹਰਿ ਧਨੁ
ਕਿਤੈ ਨ ਪਾਈ ॥

In the company of the Sat Sangat, the True Congregation,
you shall earn the wealth of the Lord; this wealth of the
Lord is not obtained anywhere else, by any other means,
at all.

ਹਰਿ ਰਤਨੈ ਕਾ ਵਾਪਾਰੀਆ
ਹਰਿ ਰਤਨ ਧਨੁ ਵਿਹਾਝੇ ਕਚੈ
ਕੇ ਵਾਪਾਰੀਏ ਵਾਕਿ ਹਰਿ ਧਨੁ
ਲਇਆ ਨ ਜਾਈ ॥੨॥

The dealer in the Lord's Jewels purchases the wealth of
the Lord's jewels; the dealer in cheap glass jewels cannot
acquire the Lord's wealth by empty words. ||2||

ਹਰਿ ਧਨੁ ਰਤਨੁ ਜਵੇਹਰੁ ਮਾਣਕੁ
ਹਰਿ ਧਨੈ ਨਾਲਿ ਅੰਮ੍ਰਿਤੁ ਵੇਲੈ ਵੜੈ
ਹਰਿ ਭਗਤੀ ਹਰਿ ਲਿਵ ਲਾਈ ॥

The Lord's wealth is like jewels, gems and rubies. At the
appointed time in the Amrit Vaylaa, the ambrosial hours
of the morning, the Lord's devotees lovingly center their
attention on the Lord, and the wealth of the Lord.

ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ
ਬੀਜਿਆ ਭਗਤ ਖਾਇ ਖਰਚਿ ਰਹੇ
ਨਿਖੁਟੈ ਨਾਹੀ ॥

The devotees of the Lord plant the seed of the Lord's wealth in the ambrosial hours of the Amrit Vaylaa; they eat it, and spend it, but it is never exhausted.

ਹਲਤਿ ਪਲਤਿ ਹਰਿ ਧਨੈ ਕੀ ਭਗਤਾ
ਕਉ ਮਿਲੀ ਵਡਿਆਈ ॥੩॥

In this world and the next, the devotees are blessed with glorious greatness, the wealth of the Lord. ||3||

ਹਰਿ ਧਨੁ ਨਿਰਭਉ ਸਦਾ ਸਦਾ
ਅਸਥਿਰੁ ਹੈ ਸਾਚਾ ਇਹੁ ਹਰਿ ਧਨੁ
ਅਗਨੀ ਤਸਕਰੈ ਪਾਣੀਐ ਜਮਦੂਤੈ
ਕਿਸੈ ਕਾ ਗਵਾਇਆ ਨ ਜਾਈ ॥

The wealth of the Fearless Lord is permanent, forever and ever, and true. This wealth of the Lord cannot be destroyed by fire or water; neither thieves nor the Messenger of Death can take it away.

ਹਰਿ ਧਨ ਕਉ ਉਚਕਾ ਨੇੜਿ ਨ
ਆਵਈ ਜਮੁ ਜਾਗਾਤੀ ਡੰਡੁ ਨ
ਲਗਾਈ ॥੪॥

Thieves cannot even approach the Lord's wealth; Death, the tax collector cannot tax it. ||4||

ਸਾਕਤੀ ਪਾਪ ਕਰਿ ਕੈ ਬਿਖਿਆ
ਧਨੁ ਸੰਚਿਆ ਤਿਨਾ ਇਕ ਵਿਖ
ਨਾਲਿ ਨ ਜਾਈ ॥

The faithless cynics commit sins and gather in their poisonous wealth, but it shall not go along with them for even a single step.

ਹਲਤੈ ਵਿਚਿ ਸਾਕਤ ਦੁਹੇਲੇ ਭਏ
ਹਥਹੁ ਫੁੜਕਿ ਗਇਆ ਅਗੈ ਪਲਤਿ
ਸਾਕਤੁ ਹਰਿ ਦਰਗਹ ਢੋਈ ਨ
ਪਾਈ ॥੫॥

In this world, the faithless cynics become miserable, as it slips away through their hands. In the world hereafter, the faithless cynics find no shelter in the Court of the Lord. ||5||

ਇਸੁ ਹਰਿ ਧਨ ਕਾ ਸਾਹੁ ਹਰਿ
ਆਪਿ ਹੈ ਸੰਤਹੁ ਜਿਸ ਨੋ ਦੇਇ ਸੁ
ਹਰਿ ਧਨੁ ਲਦਿ ਚਲਾਈ ॥

The Lord Himself is the Banker of this wealth, O Saints; when the Lord gives it, the mortal loads it and takes it away.

ਇਸੁ ਹਰਿ ਧਨੈ ਕਾ ਤੋਟਾ ਕਦੇ ਨ
ਆਵਈ ਜਨ ਨਾਨਕ ਕਉ ਗੁਰਿ
ਸੋਝੀ ਪਾਈ ॥੬॥੩॥੧੦॥

This wealth of the Lord is never exhausted; the Guru has given this understanding to servant Nanak. ||6||3||10||

ਸੂਹੀ ਮਹਲਾ ੪ ॥

Soohee, Fourth Mahalaa:

ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੇ
ਹਰਿ ਗੁਣਾ ਰਵੈ ਸੇ ਭਗਤੁ ਸੇ
ਪਰਵਾਨੁ ॥

That mortal, with whom the Lord is pleased, repeats the Glorious Praises of the Lord; he alone is a devotee, and he alone is approved.

ਤਿਸ ਕੀ ਮਹਿਮਾ ਕਿਆ ਵਰਨੀਐ
ਜਿਸ ਕੈ ਹਿਰਦੈ ਵਸਿਆ ਹਰਿ
ਪੁਰਖੁ ਭਗਵਾਨੁ ॥੧॥

How can his glory be described? Within his heart, the Primal Lord, the Lord God, abides. ||1||

ਗੋਵਿੰਦ ਗੁਣ ਗਾਈਐ ਜੀਉ ਲਾਇ
ਸਤਿਗੁਰੂ ਨਾਲਿ ਧਿਆਨੁ ॥੧॥
ਰਹਾਉ ॥

Sing the Glorious Praises of the Lord of the Universe;
focus your meditation on the True Guru. ||1||Pause||

ਸੇ ਸਤਿਗੁਰੂ ਸਾ ਸੇਵਾ ਸਤਿਗੁਰ ਕੀ
ਸਫਲ ਹੈ ਜਿਸ ਤੇ ਪਾਈਐ ਪਰਮ
ਨਿਧਾਨੁ ॥

He is the True Guru - service to the True Guru is fruitful
and rewarding. By this service, the greatest treasure is
obtained.

ਜੇ ਦੂਜੈ ਭਾਇ ਸਾਕਤ ਕਾਮਨਾ
ਅਰਥਿ ਦੁਰਗੰਧ ਸਰੇਵਦੇ ਸੇ
ਨਿਹਫਲ ਸਭੁ ਅਗਿਆਨੁ ॥੨॥

The faithless cynics in their love of duality and sensual
desires, harbor foul-smelling urges. They are totally
useless and ignorant. ||2||

ਜਿਸ ਨੇ ਪਰਤੀਤਿ ਹੋਵੈ ਤਿਸ ਕਾ
ਗਾਵਿਆ ਥਾਇ ਪਵੈ ਸੇ ਪਾਵੈ
ਦਰਗਹ ਮਾਨੁ ॥

One who has faith - his singing is approved. He is honored
in the Court of the Lord.

ਜੇ ਬਿਨੁ ਪਰਤੀਤੀ ਕਪਟੀ ਕੂੜੀ
ਕੂੜੀ ਅਖੀ ਮੀਟਦੇ ਉਨ ਕਾ ਉਤਰਿ
ਜਾਇਗਾ ਝੂਠੁ ਗੁਮਾਨੁ ॥੩॥

Those who lack faith may close their eyes, hypocritically
pretending and faking devotion, but their false pretenses
shall soon wear off. ||3||

ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ
ਅੰਤਰਜਾਮੀ ਪੁਰਖੁ ਭਗਵਾਨੁ ॥

My soul and body are totally Yours, Lord; You are the
Inner-knower, the Searcher of hearts, my Primal Lord
God.

ਦਾਸਨਿ ਦਾਸੁ ਕਹੈ ਜਨੁ ਨਾਨਕੁ
ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ
ਵਖਿਆਨੁ ॥੪॥੪॥੧੧॥

So speaks servant Nanak, the slave of Your slaves; as You
make me speak, so do I speak. ||4||4||11||

੭੩੫

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥

ਤੇਰੇ ਕਵਨ ਕਵਨ ਗੁਣ ਕਹਿ ਕਹਿ
ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥

ਤੁਮਰੀ ਮਹਿਮਾ ਬਰਨਿ ਨ ਸਾਕਉ
ਤੂੰ ਠਾਕੁਰ ਉਚ ਭਗਵਾਨਾ ॥੧॥

ਮੈ ਹਰਿ ਹਰਿ ਨਾਮੁ ਧਰ ਸੋਈ ॥

735

Soohee, Fourth Mahalaa, Seventh House:

One Universal Creator God.
By The Grace Of The True Guru:

Which, which of Your Glorious Virtues should I sing and
recount, Lord? You are my Lord and Master, the treasure
of excellence.

I cannot express Your Glorious Praises. You are my Lord
and Master, lofty and benevolent. ||1||

The Name of the Lord, Har, Har, is my only support.

ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ
ਮੈ ਤੁਝ ਬਿਨੁ ਅਵਰੁ ਨ ਕੋਈ ॥੧॥
ਰਹਾਉ ॥

If it pleases You, please save me, O my Lord and Master;
without You, I have no other at all. ||1||Pause||

ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ
ਮੈ ਤੁਧੁ ਆਗੈ ਅਰਦਾਸਿ ॥

You alone are my strength, and my Court, O my Lord and
Master; unto You alone I pray.

ਮੈ ਹੋਰੁ ਥਾਉ ਨਾਹੀ ਜਿਸੁ ਪਹਿ
ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ
ਹੀ ਪਾਸਿ ॥੨॥

There is no other place where I can offer my prayers; I can
tell my pains and pleasures only to You. ||2||

ਵਿਚੇ ਧਰਤੀ ਵਿਚੇ ਪਾਣੀ ਵਿਚਿ
ਕਾਸਟ ਅਗਨਿ ਧਰੀਜੈ ॥

Water is locked up in the earth, and fire is locked up in wood.

ਬਕਰੀ ਸਿੰਘੁ ਇਕਤੈ ਥਾਇ ਰਾਖੇ
ਮਨੁ ਹਰਿ ਜਪਿ ਭ੍ਰਮੁ ਭਉ ਦੂਰਿ
ਕੀਜੈ ॥੩॥

The sheep and the lions are kept in one place; O mortal,
meditate on the Lord, and your doubts and fears shall be
removed. ||3||

ਹਰਿ ਕੀ ਵਡਿਆਈ ਦੇਖਹੁ ਸੰਤਹੁ
ਹਰਿ ਨਿਮਾਣਿਆ ਮਾਣੁ ਦੇਵਾਏ ॥

So behold the glorious greatness of the Lord, O Saints; the
Lord blesses the dishonored with honor.

ਜਿਉ ਧਰਤੀ ਚਰਣ ਤਲੇ ਤੇ ਉਪਰਿ
ਆਵੈ ਤਿਉ ਨਾਨਕ ਸਾਧ ਜਨਾ
ਜਗਤੁ ਆਣਿ ਸਭੁ ਪੈਰੀ ਪਾਏ
॥੪॥੧॥੧੨॥

As dust rises from underfoot, O Nanak, so does the Lord
make all people fall at the feet of the Holy. ||4||1||12||

ਸੂਹੀ ਮਹਲਾ ੪ ॥

Soohee, Fourth Mahalaa:

ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ
ਕਿਆ ਤੁਧੁ ਪਹਿ ਆਖਿ ਸੁਣਾਈਐ ॥

You Yourself, O Creator, know everything; what can I
possibly tell You?

ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ
ਕੋ ਕਰੇ ਤੇਹਾ ਕੋ ਪਾਈਐ ॥੧॥

You know all the bad and the good; as we act, so are we
rewarded. ||1||

ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ
ਜਾਣਹਿ ॥

O my Lord and Master, You alone know the state of my
inner being.

ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ
ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥

You know all the bad and the good; as it pleases You, so
You make us speak. ||1||Pause||

ਸਭੁ ਮੋਹੁ ਮਾਇਆ ਸਰੀਰੁ ਹਰਿ
ਕੀਆ ਵਿਚਿ ਦੇਹੀ ਮਾਨੁਖ ਭਗਤਿ
ਕਰਾਈ ॥

The Lord has infused the love of Maya into all bodies;
through this human body, there comes the opportunity to
worship the Lord with devotion.

ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ
ਇਕਿ ਮਨਮੁਖਿ ਧੰਧੁ ਪਿਟਾਈ ॥੨॥

You unite some with the True Guru, and bless them with peace; while others, the self-willed manmukhs, are engrossed in worldly affairs. ||2||

ਸਭੁ ਕੋ ਤੇਰਾ ਤੂੰ ਸਭਨਾ ਕਾ
ਮੇਰੇ ਕਰਤੇ ਤੁਧੁ ਸਭਨਾ ਸਿਰਿ
ਲਿਖਿਆ ਲੇਖੁ ॥

All belong to You, and You belong to all, O my Creator Lord; You wrote the words of destiny on the forehead of everyone.

ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ
ਬਿਨੁ ਨਦਰੀ ਨਾਹੀ ਕੋ ਭੇਖੁ ॥੩॥

As You bestow Your Glance of Grace, so are mortals made; without Your Gracious Glance, no one assumes any form. ||3||

ਤੇਰੀ ਵਡਿਆਈ ਤੂੰਹੈ ਜਾਣਹਿ ਸਭ
ਤੁਧਨੋ ਨਿਤ ਧਿਆਏ ॥

You alone know Your Glorious Greatness; everyone constantly meditates on You.

ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ
ਮੇਲਹਿ ਜਨ ਨਾਨਕ ਸੋ ਥਾਇ ਪਾਏ
॥੪॥੨॥੧੩॥

That being, with whom You are pleased, is united with You; O servant Nanak, only such a mortal is accepted. ||4||2||13||

ਸੂਹੀ ਮਹਲਾ ੪ ॥

Soohee, Fourth Mahalaa:

ਜਿਨ ਕੈ ਅੰਤਰਿ ਵਸਿਆ ਮੇਰਾ ਹਰਿ
ਹਰਿ ਤਿਨ ਕੇ ਸਭਿ ਰੋਗ ਗਵਾਏ ॥

Those beings, within whose inner selves my Lord, Har, Har, dwells - all their diseases are cured.

ਤੇ ਮੁਕਤ ਭਏ ਜਿਨ ਹਰਿ ਨਾਮੁ
ਧਿਆਇਆ ਤਿਨ ਪਵਿਤੁ ਪਰਮ
ਪਦੁ ਪਾਏ ॥੧॥

They alone become liberated, who meditate on the Name of the Lord; they obtain the supreme status. ||1||

ਮੇਰੇ ਰਾਮ ਹਰਿ ਜਨ ਆਰੋਗ ਭਏ ॥
ਗੁਰ ਬਚਨੀ ਜਿਨਾ ਜਪਿਆ ਮੇਰਾ
ਹਰਿ ਹਰਿ ਤਿਨ ਕੇ ਹਉਮੈ ਰੋਗ ਗਏ
॥੧॥ ਰਹਾਉ ॥

O my Lord, the Lord's humble servants become healthy.

Those who meditate on my Lord, Har, Har, through the Word of the Guru's Teachings, are rid of the disease of ego. ||1||Pause||

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ
ਰੋਗੀ ਵਿਚਿ ਹਉਮੈ ਕਾਰ ਕਮਾਈ ॥

Brahma, Vishnu and Shiva suffer from the disease of the three gunas - the three qualities; they do their deeds in egotism.

ਜਿਨਿ ਕੀਏ ਤਿਸਹਿ ਨ ਚੇਤਹਿ
ਬਪੁੜੇ ਹਰਿ ਗੁਰਮੁਖਿ ਸੋਝੀ
ਪਾਈ ॥੨॥

The poor fools do not remember the One who created them; this understanding of the Lord is only obtained by those who become Gurmukh. ||2||

ਹਉਮੈ ਰੋਗਿ ਸਭੁ ਜਗਤੁ
ਬਿਆਪਿਆ ਤਿਨ ਕਉ ਜਨਮ
ਮਰਣ ਦੁਖੁ ਭਾਰੀ ॥

The entire world is afflicted by the disease of egotism. They suffer the terrible pains of birth and death.

੭੩੬

ਗੁਰ ਪਰਸਾਦੀ ਕੇ ਵਿਰਲਾ ਛੁਟੈ ਤਿਸੁ
ਜਨ ਕਉ ਹਉ ਬਲਿਹਾਰੀ ॥੩॥

ਜਿਨਿ ਸਿਸਟਿ ਸਾਜੀ ਸੋਈ ਹਰਿ
ਜਾਣੈ ਤਾ ਕਾ ਰੂਪੁ ਅਪਾਰੋ ॥

ਨਾਨਕ ਆਪੇ ਵੇਖਿ ਹਰਿ
ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ
॥੪॥੩॥੧੪॥

ਸੂਹੀ ਮਹਲਾ ੪ ॥

ਕੀਤਾ ਕਰਣਾ ਸਰਬ ਰਜਾਈ ਕਿਛੁ
ਕੀਚੈ ਜੇ ਕਰਿ ਸਕੀਐ ॥

ਆਪਣਾ ਕੀਤਾ ਕਿਛੁ ਨ ਹੋਵੈ ਜਿਉ
ਹਰਿ ਭਾਵੈ ਤਿਉ ਰਖੀਐ ॥੧॥

ਮੇਰੇ ਹਰਿ ਜੀਉ ਸਭੁ ਕੇ ਤੇਰੈ ਵਸਿ ॥
ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ
ਸਾਕਹ ਜਿਉ ਭਾਵੈ ਤਿਵੈ ਬਖਸਿ
॥੧॥ ਰਹਾਉ ॥

ਸਭੁ ਜੀਉ ਪਿੰਡੁ ਦੀਆ ਤੁਧੁ ਆਪੇ
ਤੁਧੁ ਆਪੇ ਕਾਰੈ ਲਾਇਆ ॥

ਜੇਹਾ ਤੂੰ ਹੁਕਮੁ ਕਰਹਿ ਤੇਹੇ ਕੇ
ਕਰਮ ਕਮਾਵੈ ਜੇਹਾ ਤੁਧੁ ਧੁਰਿ
ਲਿਖਿ ਪਾਇਆ ॥੨॥

ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ
ਸਾਜੀ ਕੋਈ ਛੇਵਾ ਕਰਿਉ ਜੇ ਕਿਛੁ
ਕੀਤਾ ਹੋਵੈ ॥

ਇਕਨਾ ਸਤਿਗੁਰੁ ਮੇਲਿ ਤੂੰ
ਬੁਝਾਵਹਿ ਇਕਿ ਮਨਮੁਖਿ ਕਰਹਿ
ਸਿ ਰੋਵੈ ॥੩॥

ਹਰਿ ਕੀ ਵਡਿਆਈ ਹਉ ਆਖਿ ਨ
ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥

736

By Guru's Grace, a few rare ones are saved; I am a
sacrifice to those humble beings. ||3||

The One who created the Universe, that Lord alone knows.
His beauty is incomparable.

O Nanak, the Lord Himself gazes upon it, and is pleased.
The Gurmukh contemplates God. ||4||3||14||

Soohee, Fourth Mahalaa:

All that happens, and all that will happen, is by His Will. If
we could do something by ourselves, we would.

By ourselves, we cannot do anything at all. As it pleases
the Lord, He preserves us. ||1||

O my Dear Lord, everything is in Your power.

I have no power to do anything at all. As it pleases You,
You forgive us. ||1||Pause||

You Yourself bless us with soul, body and everything. You
Yourself cause us to act.

As You issue Your Commands, so do we act, according to
our pre-ordained destiny. ||2||

You created the entire Universe out of the five elements;
if anyone can create a sixth, let him.

You unite some with the True Guru, and cause them to
understand, while others, the self-willed manmukhs, do
their deeds and cry out in pain. ||3||

I cannot describe the glorious greatness of the Lord; I am
foolish, thoughtless, idiotic and lowly.

ਜਨ ਨਾਨਕ ਕਉ ਹਰਿ ਬਖਸਿ ਲੈ
ਮੇਰੇ ਸੁਆਮੀ ਸਰਣਾਗਤਿ ਪਇਆ
ਅਜਾਣੁ ॥੪॥੪॥੧੫॥੨੪॥

Please, forgive servant Nanak, O my Lord and Master;
I am ignorant, but I have entered Your Sanctuary.
॥4॥4॥15॥24॥

ਰਾਗੁ ਸੂਹੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥

Raag Soohi, Fifth Mahalaa, First House:

One Universal Creator God.

By The Grace Of The True Guru:

ਬਾਜੀਗਰਿ ਜੈਸੇ ਬਾਜੀ ਪਾਈ ॥
ਨਾਨਾ ਰੂਪ ਭੇਖ ਦਿਖਲਾਈ ॥
ਸਾਂਗੁ ਉਤਾਰਿ ਬੰਮਿਓ ਪਾਸਾਰਾ ॥
ਤਬ ਏਕੋ ਏਕੰਕਾਰਾ ॥੧॥

The actor stages the play,
playing the many characters in different costumes;
but when the play ends, he takes off the costumes,
and then he is one, and only one. ॥1॥

ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥
ਕਤਹਿ ਗਇਓ ਉਹੁ ਕਤ ਤੇ
ਆਇਓ ॥੧॥ ਰਹਾਉ ॥

How many forms and images appeared and disappeared?
Where have they gone? Where did they come from? ॥1॥Pause॥

ਜਲ ਤੇ ਉਠਹਿ ਅਨਿਕ ਤਰੰਗਾ ॥
ਕਨਿਕ ਭੂਖਨ ਕੀਨੇ ਬਹੁ ਰੰਗਾ ॥

Countless waves rise up from the water.

Jewels and ornaments of many different forms are
fashioned from gold.

ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥
ਫਲ ਪਾਕੇ ਤੇ ਏਕੰਕਾਰਾ ॥੨॥

I have seen seeds of all kinds being planted

- when the fruit ripens, the seeds appear in the same form
as the original. ॥2॥

ਸਹਸ ਘਟਾ ਮਹਿ ਏਕੁ ਆਕਾਸੁ ॥
ਘਟ ਫੂਟੇ ਤੇ ਓਹੀ ਪ੍ਰਗਾਸੁ ॥
ਭਰਮ ਲੋਭ ਮੋਹ ਮਾਇਆ ਵਿਕਾਰ ॥

The one sky is reflected in thousands of water jugs,
but when the jugs are broken, only the sky remains.

Doubt comes from greed, emotional attachment and the
corruption of Maya.

ਕ੍ਰਮ ਫੂਟੇ ਤੇ ਏਕੰਕਾਰ ॥੩॥

Freed from doubt, one realizes the One Lord alone. ॥3॥

ਓਹੁ ਅਬਿਨਾਸੀ ਬਿਨਸਤ ਨਾਹੀ ॥
ਨਾ ਕੋ ਆਵੈ ਨਾ ਕੋ ਜਾਹੀ ॥
ਗੁਰਿ ਪੂਰੈ ਹਉਮੈ ਮਲੁ ਧੋਈ ॥
ਕਹੁ ਨਾਨਕ ਮੇਰੀ ਪਰਮ ਗਤਿ ਹੋਈ
॥੪॥੧॥

He is imperishable; He will never pass away.

He does not come, and He does not go.

The Perfect Guru has washed away the filth of ego.

Says Nanak, I have obtained the supreme status. ॥4॥1॥

ਸੂਹੀ ਮਹਲਾ ੫ ॥
 ਕੀਤਾ ਲੋੜਹਿ ਸੋ ਪ੍ਰਭ ਹੋਇ ॥
 ਤੁਝ ਬਿਨੁ ਦੂਜਾ ਨਾਹੀ ਕੋਇ ॥
 ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥
 ਦਾਸ ਅਪੁਨੇ ਕੀ ਰਾਖਹੁ ਲਾਜ ॥੧॥
 ਤੇਰੀ ਸਰਣਿ ਪੂਰਨ ਦਇਆਲਾ ॥
 ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ
 ॥੧॥ ਰਹਾਉ ॥
 ਜਲਿ ਥਲਿ ਮਹੀਅਲਿ ਰਹਿਆ
 ਭਰਪੂਰਿ ॥
 ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥
 ਲੋਕ ਪਤੀਆਚੈ ਕਛੂ ਨ ਪਾਈਐ ॥
 ਸਾਚਿ ਲਗੈ ਤਾ ਹਉਮੈ
 ਜਾਈਐ ॥੨॥

੭੩੭

ਜਿਸ ਨੋ ਲਾਇ ਲਏ ਸੋ ਲਾਗੈ ॥
 ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥
 ਦੁਰਮਤਿ ਜਾਇ ਪਰਮ ਪਦੁ ਪਾਏ ॥
 ਗੁਰ ਪਰਸਾਦੀ ਨਾਮੁ ਧਿਆਏ ॥੩॥
 ਦੁਇ ਕਰ ਜੋੜਿ ਕਰਉ ਅਰਦਾਸਿ ॥
 ਤੁਧੁ ਭਾਵੈ ਤਾ ਆਣਹਿ ਰਾਸਿ ॥
 ਕਰਿ ਕਿਰਪਾ ਅਪਨੀ ਭਗਤੀ ਲਾਇ ॥
 ਜਨ ਨਾਨਕ ਪ੍ਰਭੁ ਸਦਾ ਧਿਆਇ
 ॥੪॥੨॥

ਸੂਹੀ ਮਹਲਾ ੫ ॥
 ਧਨੁ ਸੋਹਾਗਨਿ ਜੋ ਪ੍ਰਭੁ ਪਛਾਨੈ ॥

Soohee, Fifth Mahalaa:

Whatever God wills, that alone happens.
 Without You, there is no other at all.
 The humble being serves Him, and so all his works are perfectly successful.
 O Lord, please preserve the honor of Your slaves. ||1||
 I seek Your Sanctuary, O Perfect, Merciful Lord.
 Without You, who would cherish and love me? ||1||Pause||
 He is permeating and pervading the water, the land and the sky.
 God dwells near at hand; He is not far away.
 By trying to please other people, nothing is accomplished.
 When someone is attached to the True Lord, his ego is taken away. ||2||

737

He alone is attached, whom the Lord Himself attaches.
 The jewel of spiritual wisdom is awakened deep within.
 Evil-mindedness is eradicated, and the supreme status is attained.
 By Guru's Grace, meditate on the Naam, the Name of the Lord. ||3||
 Pressing my palms together, I offer my prayer;
 if it pleases You, Lord, please bless me and fulfill me.
 Grant Your Mercy, Lord, and bless me with devotion.
 Servant Nanak meditates on God forever. ||4||2||

Soohee, Fifth Mahalaa:

Blessed is that soul-bride, who realizes God.

ਮਾਨੈ ਹੁਕਮੁ ਤਜੈ ਅਭਿਮਾਨੈ ॥	She obeys the Hukam of His Order, and abandons her self-conceit.
ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥	Imbued with her Beloved, she celebrates in delight. 1
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥	Listen, O my companions - these are the signs on the Path to meet God.
ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥	Dedicate your mind and body to Him; stop living to please others. 1 Pause
ਸਖੀ ਸਹੇਲੀ ਕਉ ਸਮਝਾਵੈ ॥	One soul-bride counsels another,
ਸੋਈ ਕਮਾਵੈ ਜੋ ਪ੍ਰਭ ਭਾਵੈ ॥	to do only that which pleases God.
ਸਾ ਸੋਹਾਗਣਿ ਅੰਕਿ ਸਮਾਵੈ ॥੨॥	Such a soul-bride merges into the Being of God. 2
ਗਰਬਿ ਗਹੇਲੀ ਮਹਲੁ ਨ ਪਾਵੈ ॥	One who is in the grip of pride does not obtain the Mansion of the Lord's Presence.
ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥	She regrets and repents, when her life-night passes away.
ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥	The unfortunate self-willed manmukhs suffer in pain. 3
ਬਿਨਉ ਕਰੀ ਜੇ ਜਾਣਾ ਦੂਰਿ ॥	I pray to God, but I think that He is far away.
ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥	God is imperishable and eternal; He is pervading and permeating everywhere.
ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥	Servant Nanak sings of Him; I see Him Ever-present everywhere. 4 3

ਸੂਹੀ ਮਹਲਾ ੫ ॥	Soohee, Fifth Mahalaa:
ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥	The Giver has put this household of my being under my own control. I am now the mistress of the Lord's Home.
ਦਸ ਦਾਸੀ ਕਰਿ ਦੀਨੀ ਭਤਾਰਿ ॥	My Husband Lord has made the ten senses and organs of actions my slaves.
ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥	I have gathered together all the faculties and facilities of this house.
ਆਸ ਪਿਆਸੀ ਪਿਰ ਕਉ ਲੋੜੀ ॥੧॥	I am thirsty with desire and longing for my Husband Lord. 1
ਕਵਨ ਕਹਾ ਗੁਨ ਕੰਤ ਪਿਆਰੇ ॥	What Glorious Virtues of my Beloved Husband Lord should I describe?

ਸੁਘੜ ਸਰੂਪ ਦਇਆਲ ਮੁਰਾਰੇ
॥੧॥ ਰਹਾਉ ॥

He is All-knowing, totally beautiful and merciful; He is the Destroyer of ego. ||1||Pause||

ਸਤੁ ਸੀਗਾਰੁ ਭਉ ਅੰਜਨੁ ਪਾਇਆ ॥

I am adorned with Truth, and I have applied the mascara of the Fear of God to my eyes.

ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥

I have chewed the betel-leaf of the Ambrosial Naam, the Name of the Lord.

ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥

My bracelets, robes and ornaments beautifully adorn me.

ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ
ਆਵੈ ॥੨॥

The soul-bride becomes totally happy, when her Husband Lord comes to her home. ||2||

ਗੁਣ ਕਾਮਣ ਕਰਿ ਕੰਤੁ ਰੀਝਾਇਆ ॥

By the charms of virtue, I have enticed and fascinated my Husband Lord.

ਵਸਿ ਕਰਿ ਲੀਨਾ ਗੁਰਿ ਭਰਮੁ
ਚੁਕਾਇਆ ॥

He is under my power - the Guru has dispelled my doubts.

ਸਭ ਤੇ ਉਚਾ ਮੰਦਰੁ ਮੇਰਾ ॥

My mansion is lofty and elevated.

ਸਭ ਕਾਮਣਿ ਤਿਆਗੀ ਪ੍ਰਿਉ
ਪ੍ਰੀਤਮੁ ਮੇਰਾ ॥੩॥

Renouncing all other brides, my Beloved has become my lover. ||3||

ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥

The sun has risen, and its light shines brightly.

ਸੇਜ ਵਿਛਾਈ ਸਰਧ ਅਪਾਰਾ ॥

I have prepared my bed with infinite care and faith.

ਨਵ ਰੰਗ ਲਾਲੁ ਸੇਜ ਰਾਵਣ
ਆਇਆ ॥

My Darling Beloved is new and fresh; He has come to my bed to enjoy me.

ਜਨ ਨਾਨਕ ਪਿਰ ਧਨ ਮਿਲਿ ਸੁਖੁ
ਪਾਇਆ ॥੪॥੪॥

O Servant Nanak, my Husband Lord has come; the soul-bride has found peace. ||4||4||

ਸੂਹੀ ਮਹਲਾ ੫ ॥

Soohee, Fifth Mahalaa:

ਉਮਕਿਓ ਹੀਉ ਮਿਲਨ ਪ੍ਰਭ ਤਾਈ ॥

An intense yearning to meet God has welled up in my heart.

ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥

I have gone out searching to find my Beloved Husband Lord.

ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ
ਵਿਛਾਈ ॥

Hearing news of my Beloved, I have laid out my bed in my home.

ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ
ਪਾਈ ॥੧॥

Wandering, wandering all around, I came, but I did not even see Him. ||1||

ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥

How can this poor heart be comforted?

ਮਿਲੁ ਸਾਜਨ ਹਉ ਤੁਝੁ ਕੁਰਬਾਨੋ
॥੧॥ ਰਹਾਉ ॥

Come and meet me, O Friend; I am a sacrifice to You.
||1||Pause||

ਏਕਾ ਸੇਜ ਵਿਛੀ ਧਨ ਕੰਤਾ ॥
ਧਨ ਸੂਤੀ ਪਿਰੁ ਸਦ ਜਾਗੰਤਾ ॥

One bed is spread out for the bride and her Husband Lord.
The bride is asleep, while her Husband Lord is always awake.

ਪੀਓ ਮਦਰੋ ਧਨ ਮਤਵੰਤਾ ॥
ਧਨ ਜਾਗੈ ਜੇ ਪਿਰੁ ਬੋਲੰਤਾ ॥੨॥

The bride is intoxicated, as if she has drunk wine.
The soul-bride only awakens when her Husband Lord calls to her. ||2||

ਭਈ ਨਿਰਾਸੀ ਬਹੁਤੁ ਦਿਨ ਲਾਗੇ ॥
ਦੇਸ ਦਿਸੰਤਰ ਮੈ ਸਗਲੇ ਝਾਗੇ ॥

She has lost hope - so many days have passed.
I have travelled through all the lands and the countries.

੭੩੮

738

ਖਿਨੁ ਰਹਨੁ ਨ ਪਾਵਉ ਬਿਨੁ
ਪਗ ਪਾਗੇ ॥
ਹੋਇ ਕ੍ਰਿਪਾਲੁ ਪ੍ਰਭ ਮਿਲਹ
ਸਭਾਗੇ ॥੩॥

I cannot survive, even for an instant, without the feet of my Beloved.
When God becomes Merciful, I become fortunate, and then I meet Him. ||3||

ਭਇਓ ਕ੍ਰਿਪਾਲੁ ਸਤਸੰਗਿ
ਮਿਲਾਇਆ ॥

Becoming Merciful, He has united me with the Sat Sangat, the True Congregation.

ਬੂਝੀ ਤਪਤਿ ਘਰਹਿ ਪਿਰੁ
ਪਾਇਆ ॥

The fire has been quenched, and I have found my Husband Lord within my own home.

ਸਗਲ ਸੀਗਾਰ ਹੁਣਿ ਮੁਝਹਿ
ਸੁਹਾਇਆ ॥

I am now adorned with all sorts of decorations.

ਕਹੁ ਨਾਨਕ ਗੁਰਿ ਭਰਮੁ
ਚੁਕਾਇਆ ॥੪॥

Says Nanak, the Guru has dispelled my doubt. ||4||

ਜਹ ਦੇਖਾ ਤਹ ਪਿਰੁ ਹੈ ਭਾਈ ॥

Wherever I look, I see my Husband Lord there, O Siblings of Destiny.

ਖੋਲਿਓ ਕਪਾਟੁ ਤਾ ਮਨੁ ਠਹਰਾਈ
॥੧॥ ਰਹਾਉ ਦੂਜਾ ॥੫॥

When the door is opened, then the mind is restrained.
||1||Second Pause||5||

ਸੂਹੀ ਮਹਲਾ ੫ ॥

Soohee, Fifth Mahalaa:

ਕਿਆ ਗੁਣ ਤੇਰੇ ਸਾਰਿ ਸਮਾਲੀ
ਮੋਹਿ ਨਿਰਗੁਨ ਕੇ ਦਾਤਾਰੇ ॥

What virtues and excellences of Yours should I cherish and contemplate? I am worthless, while You are the Great Giver.

ਬੈ ਖਰੀਦੁ ਕਿਆ ਕਰੇ ਚਤੁਰਾਈ
ਇਹੁ ਜੀਉ ਪਿੰਡੁ ਸਭੁ ਥਾਰੇ ॥੧॥

I am Your slave - what clever tricks could I ever try? This
soul and body are totally Yours||1||

ਲਾਲ ਰੰਗੀਲੇ ਪ੍ਰੀਤਮ ਮਨਮੋਹਨ
ਤੇਰੇ ਦਰਸਨ ਕਉ ਹਮ ਬਾਰੇ ॥੧॥
ਰਹਾਉ ॥

O my Darling, Blissful Beloved, who fascinates my mind -
I am a sacrifice to the Blessed Vision of Your Darshan.
||1||Pause||

ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ
ਸਦਾ ਸਦਾ ਉਪਕਾਰੇ ॥
ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ
ਠਾਕੁਰ ਅਗਮ ਅਪਾਰੇ ॥੨॥

O God, You are the Great Giver, and I am just a poor
beggar; You are forever and ever benevolent.
I cannot accomplish anything by myself, O my
Unapproachable and Infinite Lord and Master. ||2||

ਕਿਆ ਸੇਵ ਕਮਾਵਉ ਕਿਆ ਕਹਿ
ਰੀਝਾਵਉ ਬਿਧਿ ਕਿਤੁ ਪਾਵਉ
ਦਰਸਾਰੇ ॥

What service can I perform? What should I say to please
You? How can I gain the Blessed Vision of Your Darshan?

ਮਿਤਿ ਨਹੀ ਪਾਈਐ ਅੰਤੁ ਨ
ਲਹੀਐ ਮਨੁ ਤਰਸੈ ਚਰਨਾਰੇ ॥੩॥

Your extent cannot be found - Your limits cannot be found.
My mind longs for Your Feet. ||3||

ਪਾਵਉ ਦਾਨੁ ਢੀਠੁ ਹੋਇ ਮਾਗਉ
ਮੁਖਿ ਲਾਗੈ ਸੰਤ ਰੇਨਾਰੇ ॥
ਜਨ ਨਾਨਕ ਕਉ ਗੁਰਿ ਕਿਰਪਾ
ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ
॥੪॥੬॥

I beg with persistence to receive this gift, that the dust of
the Saints might touch my face.
The Guru has showered His Mercy upon servant Nanak;
reaching out with His Hand, God has delivered him. ||4||6||

ਸੂਹੀ ਮਹਲਾ ਪ ਘਰੁ ੩
ੴ ਸਤਿਗੁਰ ਪ੍ਰਸਾਦਿ ॥

Soohee, Fifth Mahalaa, Third House:

One Universal Creator God.

By The Grace Of The True Guru:

ਸੇਵਾ ਥੋਰੀ ਮਾਗਨੁ ਬਹੁਤਾ ॥
ਮਹਲੁ ਨ ਪਾਵੈ ਕਹਤੋ ਪਹੁਤਾ ॥੧॥

His service is insignificant, but his demands are very great.
He does not obtain the Mansion of the Lord's Presence,
but he says that he has arrived there||1||

ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥

He competes with those who have been accepted by the
Beloved Lord.

ਕੂੜੇ ਮੁਰਖ ਕੀ ਹਾਠੀਸਾ ॥੧॥
ਰਹਾਉ ॥

This is how stubborn the false fool is! ||1||Pause||

ਭੇਖ ਦਿਖਾਵੈ ਸਚੁ ਨ ਕਮਾਵੈ ॥

He wears religious robes, but he does not practice Truth.

ਕਹਤੋ ਮਹਲੀ ਨਿਕਟਿ ਨ ਆਵੈ ॥੨॥

He says that he has found the Mansion of the Lord's Presence, but he cannot even get near it. ||2||

ਅਤੀਤੁ ਸਦਾਏ ਮਾਇਆ ਕਾ ਮਾਤਾ ॥

He says that he is unattached, but he is intoxicated with Maya.

ਮਨਿ ਨਹੀ ਪ੍ਰੀਤਿ ਕਹੈ ਮੁਖਿ
ਰਾਤਾ ॥੩॥

There is no love in his mind, and yet he says that he is imbued with the Lord. ||3||

ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥

Says Nanak, hear my prayer, God:

ਕੁਚਲੁ ਕਠੋਰੁ ਕਾਮੀ ਮੁਕਤੁ
ਕੀਜੈ ॥੪॥

I am silly, stubborn and filled with sexual desire - please, liberate me! ||4||

ਦਰਸਨ ਦੇਖੇ ਕੀ ਵਡਿਆਈ ॥

I gaze upon the glorious greatness of the Blessed Vision of Your Darshan.

ਤੁਮ੍ਹ ਸੁਖਦਾਤੇ ਪੁਰਖ ਸੁਭਾਈ ॥੧॥
ਰਹਾਉ ਦੂਜਾ ॥੧॥੭॥

You are the Giver of Peace, the Loving Primal Being.
||1||Second Pause||1||7||

ਸੂਹੀ ਮਹਲਾ ੫ ॥

Soohee, Fifth Mahalaa:

ਬੁਰੇ ਕਾਮ ਕਉ ਊਠਿ ਖਲੋਇਆ ॥
ਨਾਮ ਕੀ ਬੇਲਾ ਪੈ ਪੈ ਸੋਇਆ ॥੧॥

He gets up early, to do his evil deeds,
but when it is time to meditate on the Naam, the Name of the Lord, then he sleeps. ||1||

ਅਉਸਰੁ ਅਪਨਾ ਬੂਝੈ ਨ ਇਆਨਾ ॥

The ignorant person does not take advantage of the opportunity.

ਮਾਇਆ ਮੋਹ ਰੰਗਿ ਲਪਟਾਨਾ
॥੧॥ ਰਹਾਉ ॥

He is attached to Maya, and engrossed in worldly delights.
||1||Pause||

ਲੋਭ ਲਹਰਿ ਕਉ ਬਿਗਸਿ ਫੂਲਿ
ਬੈਠਾ ॥

He rides the waves of greed, puffed up with joy.

ਸਾਧ ਜਨਾ ਕਾ ਦਰਸੁ ਨ ਡੀਠਾ ॥੨॥

He does not see the Blessed Vision of the Darshan of the Holy. ||2||

ਕਬਹੂ ਨ ਸਮਝੈ ਅਗਿਆਨੁ ਗਵਾਰਾ ॥

The ignorant clown will never understand.

ਬਹੁਰਿ ਬਹੁਰਿ ਲਪਟਿਓ ਜੰਜਾਰਾ
॥੧॥ ਰਹਾਉ ॥

Again and again, he becomes engrossed in entanglements.
||1||Pause||

ਬਿਖੈ ਨਾਦ ਕਰਨ ਸੁਣਿ ਭੀਨਾ ॥

He listens to the sounds of sin and the music of corruption, and he is pleased.

ਹਰਿ ਜਸੁ ਸੁਨਤ ਆਲਸੁ ਮਨਿ
ਕੀਨਾ ॥੩॥

His mind is too lazy to listen to the Praises of the Lord. ||3||

ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥
ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥
ਰਹਾਉ ॥

You do not see with your eyes - you are so blind!
You shall have to leave all these false affairs. ||1||Pause||

ਕਹੁ ਨਾਨਕ ਪ੍ਰਭ ਬਖਸ ਕਰੀਜੈ ॥

Says Nanak, please forgive me, God.

੭੩੯

739

ਕਰਿ ਕਿਰਪਾ ਮੋਹਿ ਸਾਧਸੰਗੁ
ਦੀਜੈ ॥੪॥

Have Mercy upon me, and bless me with the Saadh
Sangat, the Company of the Holy. ||4||

ਤਉ ਕਿਛੁ ਪਾਈਐ ਜਉ ਹੋਈਐ
ਰੇਨਾ ॥

He alone obtains something, who becomes the dust under
the feet of all.

ਜਿਸਹਿ ਬੁਝਾਏ ਤਿਸੁ ਨਾਮੁ ਲੈਨਾ
॥੧॥ ਰਹਾਉ ॥੨॥੮॥

And he alone repeats the Naam, whom God causes to
understand. ||1||Pause||2||8||

ਸੂਹੀ ਮਹਲਾ ੫ ॥

Soohee, Fifth Mahalaa:

ਘਰ ਮਹਿ ਠਾਕੁਰੁ ਨਦਰਿ ਨ ਆਵੈ ॥

Within the home of his own self, he does not even come to
see his Lord and Master.

ਗਲ ਮਹਿ ਪਾਹਣੁ ਲੈ ਲਟਕਾਵੈ ॥੧॥

And yet, around his neck, he hangs a stone god. ||1||

ਭਰਮੇ ਭੂਲਾ ਸਾਕਤੁ ਫਿਰਤਾ ॥

The faithless cynic wanders around, deluded by doubt.

ਨੀਰੁ ਬਿਰੋਲੈ ਖਪਿ ਖਪਿ
ਮਰਤਾ ॥੧॥ ਰਹਾਉ ॥

He churns water, and after wasting his life away, he dies.
||1||Pause||

ਜਿਸੁ ਪਾਹਣੁ ਕਉ ਠਾਕੁਰੁ ਕਹਤਾ ॥
ਓਹੁ ਪਾਹਣੁ ਲੈ ਉਸ ਕਉ
ਭੁਬਤਾ ॥੨॥

That stone, which he calls his god,
that stone pulls him down and drowns him. ||2||

ਗੁਨਹਗਾਰ ਲੂਣੁ ਹਰਾਮੀ ॥
ਪਾਹਣੁ ਨਾਵੁ ਨ ਪਾਰਗਿਰਾਮੀ ॥੩॥

O sinner, you are untrue to your own self;
a boat of stone will not carry you across. ||3||

ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥

Meeting the Guru, O Nanak, I know my Lord and Master.

ਜਲਿ ਥਲਿ ਮਹੀਅਲਿ ਪੂਰਨ
ਬਿਧਾਤਾ ॥੪॥੩॥੯॥

The Perfect Architect of Destiny is pervading and permeating the water, the land and the sky. ||4||3||9||

ਸੂਹੀ ਮਹਲਾ ੫ ॥

Soohee, Fifth Mahalaa:

ਲਾਲਨੁ ਰਾਵਿਆ ਕਵਨ ਗਤੀ ਰੀ ॥
ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥

How have you enjoyed your Dear Beloved?
O sister, please teach me, please show me. ||1||

ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ
ਕੈ ਰੰਗਿ ਰਤੀ ॥੧॥ ਰਹਾਉ ॥

Crimson, crimson, crimson - this is the color of the soul-bride who is imbued with the Love of her Beloved.
||1||Pause||

ਪਾਵ ਮਲੋਵਉ ਸੰਗਿ ਨੈਨ ਭਤੀਰੀ ॥
ਜਹਾ ਪਠਾਵਹੁ ਜਾਂਉ ਤਤੀ ਰੀ ॥੨॥

I wash Your Feet with my eye-lashes.
Wherever You send me, there I will go. ||2||

ਜਪ ਤਪ ਸੰਜਮ ਦੇਉ ਜਤੀ ਰੀ ॥

I would trade meditation, austerity, self-discipline and celibacy,

ਇਕ ਨਿਮਖ ਮਿਲਾਵਹੁ ਮੋਹਿ
ਪ੍ਰਾਨਪਤੀ ਰੀ ॥੩॥

if I could only meet the Lord of my life, for even an instant. ||3||

ਮਾਣੁ ਤਾਣੁ ਅਹੰਬੁਧਿ ਹਤੀ ਰੀ ॥

She who eradicates her self-conceit, power and arrogant intellect,

ਸਾ ਨਾਨਕ ਸੋਹਾਗਵਤੀ ਰੀ
॥੪॥੪॥੧੦॥

O Nanak, is the true soul-bride. ||4||4||10||

ਸੂਹੀ ਮਹਲਾ ੫ ॥

Soohee, Fifth Mahalaa:

ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
ਤੁਝ ਹੀ ਪੇਖਿ ਪੇਖਿ ਮਨੁ
ਸਾਧਾਰਾ ॥੧॥

You are my Life, the very Support of my breath of life.
Gazing upon You, beholding You, my mind is soothed and comforted. ||1||

ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥
ਚਿਤਹਿ ਨ ਬਿਸਰਹਿ ਕਾਹੂ
ਬੇਰਾ ॥੧॥ ਰਹਾਉ ॥

You are my Friend, You are my Beloved.
I shall never forget You. ||1||Pause||

ਬੈ ਖਰੀਦੁ ਹਉ ਦਾਸਰੋ ਤੇਰਾ ॥

I am Your indentured servant; I am Your slave.

ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥

You are my Great Lord and Master, the treasure of excellence. ||2||

ਕੋਟਿ ਦਾਸ ਜਾ ਕੈ ਦਰਬਾਰੇ ॥

There are millions of servants in Your Court - Your Royal Darbaar.

ਨਿਮਖ ਨਿਮਖ ਵਸੈ ਤਿਨ੍ ਨਾਲੇ ॥੩॥

Each and every instant, You dwell with them. ||3||

ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥
ਓਤਿ ਪੋਤਿ ਨਾਨਕ ਸੰਗਿ ਬਸੇਰਾ
॥੪॥੫॥੧੧॥

I am nothing; everything is Yours.

Through and through, You abide with Nanak. ||4||5||11||

ਸੂਹੀ ਮਹਲਾ ੫ ॥

Soohee, Fifth Mahalaa:

ਸੂਖ ਮਹਲ ਜਾ ਕੇ ਉਚ ਦੁਆਰੇ ॥

His Mansions are so comfortable, and His gates are so lofty.

ਤਾ ਮਹਿ ਵਾਸਹਿ ਭਗਤ
ਪਿਆਰੇ ॥੧॥

Within them, His beloved devotees dwell. ||1||

ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥
ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥
ਰਹਾਉ ॥

The Natural Speech of God is so very sweet.

How rare is that person, who sees it with his eyes.
||1||Pause||

ਤਹ ਗੀਤ ਨਾਦ ਅਖਾਰੇ ਸੰਗਾ ॥

There, in the arena of the congregation, the divine music of the Naad, the sound current, is sung.

ਊਹਾ ਸੰਤ ਕਰਹਿ ਹਰਿ ਰੰਗਾ ॥੨॥

There, the Saints celebrate with their Lord. ||2||

ਤਹ ਮਰਣੁ ਨ ਜੀਵਣੁ ਸੋਗੁ ਨ
ਹਰਖਾ ॥

Neither birth nor death is there, neither pain nor pleasure.

ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥

The Ambrosial Nectar of the True Name rains down there. ||3||

ਗੁਹਜ ਕਥਾ ਇਹ ਗੁਰ ਤੇ ਜਾਣੀ ॥

From the Guru, I have come to know the mystery of this speech.

ਨਾਨਕੁ ਬੋਲੈ ਹਰਿ ਹਰਿ ਬਾਣੀ
॥੪॥੬॥੧੨॥

Nanak speaks the Bani of the Lord, Har, Har. ||4||6||12||

ਸੂਹੀ ਮਹਲਾ ੫ ॥

Soohee, Fifth Mahalaa:

ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥

By the Blessed Vision of their Darshan, millions of sins are erased.

ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥

Meeting with them, this terrifying world-ocean is crossed over||1||

ਓਇ ਸਾਜਨ ਓਇ ਮੀਤ ਪਿਆਰੇ ॥ ਜੇ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥	They are my companions, and they are my dear friends, who inspire me to remember the Lord's Name. 1 Pause
ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥	Hearing the Word of His Shabad, I am totally at peace. When I serve Him, the Messenger of Death is chased away. 2
ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥	His comfort and consolation soothes and supports my mind. Remembering Him in meditation, my face is radiant and bright. 3
ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ ਸਦ ਬਲਿਹਾਰੇ ॥੪॥੭॥੧੩॥	God embellishes and supports His servants. Nanak seeks the Protection of their Sanctuary; he is forever a sacrifice to them. 4 7 13

੭੪੦

ਸੂਹੀ ਮਹਲਾ ੫ ॥

ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥
ਉਠਿ ਸਿਧਾਰੇ ਕਰਿ ਮੁਨਿ ਜਨ
ਸੇਵਾ ॥੧॥
ਜੀਵਤ ਪੇਖੇ ਜਿਨ੍ਹੀ ਹਰਿ ਹਰਿ
ਧਿਆਇਆ ॥
ਸਾਧਸੰਗਿ ਤਿਨ੍ਹੀ ਦਰਸਨੁ ਪਾਇਆ
॥੧॥ ਰਹਾਉ ॥
ਬਾਦਿਸਾਹ ਸਾਹ ਵਾਪਾਰੀ ਮਰਨਾ ॥
ਜੇ ਦੀਸੈ ਸੋ ਕਾਲਹਿ ਖਰਨਾ ॥੨॥
ਕੂੜੈ ਮੋਹਿ ਲਪਟਿ ਲਪਟਾਨਾ ॥
ਛੋਡਿ ਚਲਿਆ ਤਾ ਫਿਰਿ
ਪਛੁਤਾਨਾ ॥੩॥

740

Soohee, Fifth Mahalaa:

The angelic beings and demi-gods are not permitted to
remain here.
The silent sages and humble servants also must arise and
depart. ||1||
Only those who meditate on the Lord, Har, Har, are seen to
live on.
In the Saadh Sangat, the Company of the Holy, they obtain
the Blessed Vision of the Lord's Darshan. ||1||Pause||
Kings, emperors and merchants must die.
Whoever is seen shall be consumed by death. ||2||
Mortal beings are entangled, clinging to false worldly
attachments.
And when they must leave them behind, then they regret
and grieve. ||3||

ਕ੍ਰਿਪਾ ਨਿਧਾਨ ਨਾਨਕ ਕਉ
ਕਰਹੁ ਦਾਤਿ ॥
ਨਾਮੁ ਤੇਰਾ ਜਪੀ ਦਿਨੁ ਰਾਤਿ
॥੪॥੮॥੧੪॥

ਸੂਹੀ ਮਹਲਾ ੫ ॥

ਘਟ ਘਟ ਅੰਤਰਿ ਤੁਮਹਿ ਬਸਾਰੇ ॥
ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥

ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥
ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ
॥੧॥ ਰਹਾਉ ॥

ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ
ਹਾਰੇ ॥
ਓਟ ਗਹੀ ਅਬ ਸਾਧ ਸੰਗਾਰੇ ॥੨॥

ਅਗਮ ਅਗੋਚਰੁ ਅਲਖ ਅਪਾਰੇ ॥
ਨਾਨਕੁ ਸਿਮਰੈ ਦਿਨੁ ਰੈਨਾਰੇ
॥੩॥੯॥੧੫॥

ਸੂਹੀ ਮਹਲਾ ੫ ॥

ਕਵਨ ਕਾਜ ਮਾਇਆ ਵਡਿਆਈ ॥
ਜਾ ਕਉ ਬਿਨਸਤ ਬਾਰ ਨ
ਕਾਈ ॥੧॥

ਇਹੁ ਸੁਪਨਾ ਸੋਵਤ ਨਹੀ ਜਾਨੈ ॥
ਅਚੇਤ ਬਿਵਸਥਾ ਮਹਿ ਲਪਟਾਨੈ
॥੧॥ ਰਹਾਉ ॥

ਮਹਾ ਮੋਹਿ ਮੋਹਿਓ ਗਾਵਾਰਾ ॥
ਪੇਖਤ ਪੇਖਤ ਊਠਿ ਸਿਧਾਰਾ ॥੨॥

O Lord, O treasure of mercy, please bless Nanak with this gift,
that he may chant Your Name, day and night. ||4||8||14||

Soohee, Fifth Mahalaa:

You dwell deep within the heart of each and every being.
The entire universe is strung on Your Thread. ||1||

You are my Beloved, the Support of my breath of life.
Beholding You, gazing upon You, my mind blossoms
forth. ||1||Pause||

Wandering, wandering, wandering through countless
incarnations, I have grown so weary.
Now, I hold tight to the Saadh Sangat, the Company of the
Holy. ||2||

You are inaccessible, incomprehensible, invisible and
infinite.
Nanak remembers You in meditation, day and night.
||3||9||15||

Soohee, Fifth Mahalaa:

What is the use of the glory of Maya?
It disappears in no time at all. ||1||

This is a dream, but the sleeper does not know it.
In his unconscious state, he clings to it. ||1||Pause||

The poor fool is enticed by the great attachments of the
world.
Gazing upon them, watching them, he must still arise and
depart. ||2||

ਊਚ ਤੇ ਊਚ ਤਾ ਕਾ ਦਰਬਾਰਾ ॥
ਕਈ ਜੰਤ ਬਿਨਾਹਿ ਉਪਾਰਾ ॥੩॥

The Royal Court of His Darbaar is the highest of the high.
He creates and destroys countless beings. ||3||

ਦੂਸਰ ਹੋਆ ਨਾ ਕੋ ਹੋਈ ॥
ਜਪਿ ਨਾਨਕ ਪ੍ਰਭ ਏਕੋ ਸੋਈ
॥੪॥੧੦॥੧੬॥

There has never been any other, and there shall never be.
O Nanak, meditate on the One God. ||4||10||16||

ਸੂਹੀ ਮਹਲਾ ੫ ॥

Soohee, Fifth Mahalaa:

ਸਿਮਰਿ ਸਿਮਰਿ ਤਾ ਕਉ ਹਉ
ਜੀਵਾ ॥

Meditating, meditating in remembrance on Him, I live.

ਚਰਣ ਕਮਲ ਤੇਰੇ ਧੋਇ ਧੋਇ
ਪੀਵਾ ॥੧॥

I wash Your Lotus Feet, and drink in the wash water. ||1||

ਸੋ ਹਰਿ ਮੇਰਾ ਅੰਤਰਜਾਮੀ ॥
ਭਗਤ ਜਨਾ ਕੈ ਸੰਗਿ ਸੁਆਮੀ ॥੧॥
ਰਹਾਉ ॥

He is my Lord, the Inner-knower, the Searcher of hearts.
My Lord and Master abides with His humble devotees.
||1||Pause||

ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥
ਆਠ ਪਹਰ ਤੇਰੇ ਗੁਣ ਗਾਵਾ ॥੨॥

Hearing, hearing Your Ambrosial Naam, I meditate on it.
Twenty-four hours a day, I sing Your Glorious Praises. ||2||

ਪੇਖਿ ਪੇਖਿ ਲੀਲਾ ਮਨਿ ਆਨੰਦਾ ॥

Beholding, beholding Your divine play, my mind is in bliss.

ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥

Your Glorious Virtues are infinite, O God, O Lord of supreme bliss. ||3||

ਜਾ ਕੈ ਸਿਮਰਨਿ ਕਛੁ ਭਉ
ਨ ਬਿਆਪੈ ॥

Meditating in remembrance on Him, fear cannot touch me.

ਸਦਾ ਸਦਾ ਨਾਨਕ ਹਰਿ ਜਾਪੈ
॥੪॥੧੧॥੧੭॥

Forever and ever, Nanak meditates on the Lord. ||4||11||17||

ਸੂਹੀ ਮਹਲਾ ੫ ॥

Soohee, Fifth Mahalaa:

ਗੁਰ ਕੈ ਬਚਨਿ ਰਿਦੈ ਧਿਆਨੁ
ਧਾਰੀ ॥

Within my heart, I meditate on the Word of the Guru's Teachings.

ਰਸਨਾ ਜਾਪੁ ਜਪਉ ਬਨਵਾਰੀ ॥੧॥

With my tongue, I chant the Chant of the Lord. ||1||

ਸਫਲ ਮੂਰਤਿ ਦਰਸਨ ਬਲਿਹਾਰੀ ॥

The image of His vision is fruitful; I am a sacrifice to it.

ਚਰਣ ਕਮਲ ਮਨ ਪ੍ਰਾਣ ਅਧਾਰੀ
॥੧॥ ਰਹਾਉ ॥

His Lotus Feet are the Support of the mind, the Support of
the very breath of life. ||1||Pause||

ਸਾਧਸੰਗਿ ਜਨਮ ਮਰਣ ਨਿਵਾਰੀ ॥

In the Saadh Sangat, the Company of the Holy, the cycle
of birth and death is ended.

ਅੰਮ੍ਰਿਤ ਕਥਾ ਸੁਣਿ ਕਰਨ
ਅਧਾਰੀ ॥੨॥

To hear the Ambrosial Sermon is the support of my ears. ||2||

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

I have renounced sexual desire, anger, greed and emotional
attachment.

ਦ੍ਰਿੜੁ ਨਾਮ ਦਾਨੁ ਇਸਨਾਨੁ
ਸੁਚਾਰੀ ॥੩॥

I have enshrined the Naam within myself, with charity,
true cleansing and righteous conduct. ||3||

ਕਹੁ ਨਾਨਕ ਇਹੁ ਤਤੁ ਬੀਚਾਰੀ ॥
ਰਾਮ ਨਾਮ ਜਪਿ ਪਾਰਿ ਉਤਾਰੀ
॥੪॥੧੨॥੧੮॥

Says Nanak, I have contemplated this essence of reality;
chanting the Name of the Lord, I am carried across.
||4||12||18||

ਸੂਹੀ ਮਹਲਾ ੫ ॥
ਲੋਭਿ ਮੋਹਿ ਮਗਨ ਅਪਰਾਧੀ ॥

Soohee, Fifth Mahalaa:

The sinner is absorbed in greed and emotional attachment.

੭੪੧

741

ਕਰਣਹਾਰ ਕੀ ਸੇਵ ਨ ਸਾਧੀ ॥੧॥

He has not performed any service to the Creator Lord. ||1||

ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥
ਰਾਖਿ ਲੇਹੁ ਮੋਹਿ ਨਿਰਗੁਨੀਆਰੇ
॥੧॥ ਰਹਾਉ ॥

O God, Your Name is the Purifier of sinners.

I am worthless - please save me! ||1||Pause||

ਤੂੰ ਦਾਤਾ ਪ੍ਰਭ ਅੰਤਰਜਾਮੀ ॥

O God, You are the Great Giver, the Inner-knower, the
Searcher of hearts.

ਕਾਚੀ ਦੇਹ ਮਾਨੁਖ ਅਭਿਮਾਨੀ ॥੨॥

The body of the egotistical human is perishable. ||2||

ਸੁਆਦ ਬਾਦ ਈਰਖ ਮਦ ਮਾਇਆ ॥

Tastes and pleasures, conflicts and jealousy, and
intoxication with Maya

ਇਨ ਸੰਗਿ ਲਾਗਿ ਰਤਨ ਜਨਮੁ
ਗਵਾਇਆ ॥੩॥

- attached to these, the jewel of human life is wasted. ||3||

ਦੁਖ ਭੰਜਨ ਜਗਜੀਵਨ ਹਰਿ
ਰਾਇਆ ॥

The Sovereign Lord King is the Destroyer of pain, the Life
of the world.

ਸਗਲ ਤਿਆਗਿ ਨਾਨਕੁ
ਸਰਣਾਇਆ ॥੪॥੧੩॥੧੯॥

Forsaking everything, Nanak has entered His Sanctuary.
||4||13||19||

ਸੂਹੀ ਮਹਲਾ ੫ ॥

Soohee, Fifth Mahalaa:

ਪੇਖਤ ਚਾਖਤ ਕਹੀਅਤ ਅੰਧਾ
ਸੁਨੀਅਤ ਸੁਨੀਐ ਨਾਰੀ ॥

He sees with his eyes, but he is called blind; he hears, but he does not hear.

ਨਿਕਟਿ ਵਸਤੁ ਕਉ ਜਾਣੈ ਦੂਰੇ
ਪਾਪੀ ਪਾਪ ਕਮਾਹੀ ॥੧॥

And the One who dwells near at hand, he thinks that He is far away; the sinner is committing sins. ||1||

ਸੇ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥
ਹਰਿ ਹਰਿ ਨਾਮੁ ਜਪਿ ਅੰਮ੍ਰਿਤੁ
ਬਾਨੀ ॥੧॥ ਰਹਾਉ ॥

Do only those deeds which will save you, O mortal being.
Chant the Name of the Lord, Har, Har, and the Ambrosial Word of His Bani. ||1||Pause||

ਘੋਰ ਮਹਲ ਸਦਾ ਰੰਗਿ ਰਾਤਾ ॥

You are forever imbued with the love of horses and mansions.

ਸੰਗਿ ਤੁਮ੍ਹਾਰੈ ਕਛੁ ਨ ਜਾਤਾ ॥੨॥

Nothing shall go along with you. ||2||

ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥
ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥

You may clean and decorate the vessel of clay,
but it is so very filthy; it shall receive its punishment from the Messenger of Death. ||3||

ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥

You are bound by sexual desire, anger, greed and emotional attachment.

ਮਹਾ ਗਰਤ ਮਹਿ ਨਿਘਰਤ
ਜਾਤਾ ॥੪॥

You are sinking down into the great pit. ||4||

ਨਾਨਕ ਕੀ ਅਰਦਾਸਿ ਸੁਣੀਜੈ ॥
ਡੂਬਤ ਪਾਹਨ ਪ੍ਰਭ ਮੇਰੇ ਲੀਜੈ
॥੫॥੧੪॥੨੦॥

Hear this prayer of Nanak, O Lord;
I am a stone, sinking down - please, rescue me! ||5||14||20||

ਸੂਹੀ ਮਹਲਾ ੫ ॥

Soohee, Fifth Mahalaa:

ਜੀਵਤ ਮਰੈ ਬੁਝੈ ਪ੍ਰਭੁ ਸੋਇ ॥

One who remains dead while yet alive understands God.

ਤਿਸੁ ਜਨ ਕਰਮਿ ਪਰਾਪਤਿ
ਹੋਇ ॥੧॥

He meets that humble being according to the karma of his past actions. ||1||

ਸੁਣਿ ਸਾਜਨ ਇਉ ਦੁਤਰੁ ਤਰੀਐ ॥

Listen, O friend - this is how to cross over the terrifying world-ocean.

ਮਿਲਿ ਸਾਧੂ ਹਰਿ ਨਾਮੁ
ਉਚਰੀਐ ॥੧॥ ਰਹਾਉ ॥

Meet with the Holy, and chant the Lord's Name||1||Pause||

ਏਕ ਬਿਨਾ ਦੂਜਾ ਨਹੀ ਜਾਨੈ ॥
ਘਟ ਘਟ ਅੰਤਰਿ ਪਾਰਬ੍ਰਹਮੁ
ਪਛਾਨੈ ॥੨॥

There is no other to know, except for the One Lord.
So realize that the Supreme Lord God is within each and every heart. ||2||

ਜੇ ਕਿਛੁ ਕਰੈ ਸੋਈ ਭਲ ਮਾਨੈ ॥
ਆਦਿ ਅੰਤ ਕੀ ਕੀਮਤਿ
ਜਾਨੈ ॥੩॥

Whatever He does, accept that as good.
Know the value of the beginning and the end. ||3||

ਕਹੁ ਨਾਨਕ ਤਿਸੁ ਜਨ ਬਲਿਹਾਰੀ ॥
ਜਾ ਕੈ ਹਿਰਦੈ ਵਸਹਿ ਮੁਰਾਰੀ
॥੪॥੧੫॥੨੧॥

Says Nanak, I am a sacrifice to that humble being,
within whose heart the Lord dwells. ||4||15||21||

ਸੂਹੀ ਮਹਲਾ ੫ ॥
ਗੁਰੁ ਪਰਮੇਸਰੁ ਕਰਣੈਹਾਰੁ ॥
ਸਗਲ ਸ੍ਰਿਸਟਿ ਕਉ ਦੇ ਆਧਾਰੁ
॥੧॥

Soohee, Fifth Mahalaa:

The Guru is the Transcendent Lord, the Creator Lord.
He gives His Support to the entire Universe. ||1||

ਗੁਰ ਕੇ ਚਰਣ ਕਮਲ ਮਨ ਧਿਆਇ ॥
ਦੂਖੁ ਦਰਦੁ ਇਸੁ ਤਨ ਤੇ ਜਾਇ
॥੧॥ ਰਹਾਉ ॥

Meditate within your mind on the Lotus Feet of the Guru.
Pain and suffering shall leave this body. ||1||Pause||

ਭਵਜਲਿ ਡੁਬਤ ਸਤਿਗੁਰੁ ਕਾਢੈ ॥
ਜਨਮ ਜਨਮ ਕਾ ਟੂਟਾ ਗਾਢੈ ॥੨॥

The True Guru saves the drowning being from the terrifying world-ocean.
He reunites those who were separated for countless incarnations. ||2||

ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥
ਸੁਖ ਸਹਜ ਮਨਿ ਆਵੈ ਸਾਂਤਿ ॥੩॥

Serve the Guru, day and night.
Your mind shall come to have peace, pleasure and poise. ||3||

ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥
ਨਾਨਕ ਗੁਰ ਕਉ ਸਦ ਬਲਿ ਜਾਵੈ
॥੪॥੧੬॥੨੨॥

By great good fortune, one obtains the dust of the feet of the True Guru.
Nanak is forever a sacrifice to the True Guru. ||4||16||22||

ਸੂਹੀ ਮਹਲਾ ੫ ॥

ਗੁਰ ਅਪੁਨੇ ਊਪਰਿ ਬਲਿ ਜਾਈਐ ॥
ਆਠ ਪਹਰ ਹਰਿ ਹਰਿ ਜਸੁ
ਗਾਈਐ ॥੧॥

ਸਿਮਰਉ ਸੇ ਪ੍ਰਭੁ ਅਪਨਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥੧॥
ਰਹਾਉ ॥

ਚਰਣ ਕਮਲ ਸਿਉ ਲਾਗੀ ਪ੍ਰੀਤਿ ॥
ਸਾਚੀ ਪੂਰਨ ਨਿਰਮਲ ਰੀਤਿ ॥੨॥

ਸੰਤ ਪ੍ਰਸਾਦਿ ਵਸੈ ਮਨ ਮਾਹੀ ॥
ਜਨਮ ਜਨਮ ਕੇ ਕਿਲਵਿਖ
ਜਾਹੀ ॥੩॥

ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਨਾਨਕੁ ਮਾਗੈ ਸੰਤ ਰਵਾਲਾ
॥੪॥੧੭॥੨੩॥

੭੪੨

ਸੂਹੀ ਮਹਲਾ ੫ ॥

ਦਰਸਨੁ ਦੇਖਿ ਜੀਵਾ ਗੁਰ ਤੇਰਾ ॥
ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥

ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥
ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥
ਰਹਾਉ ॥

ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥

ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥

Soohee, Fifth Mahalaa:

I am a sacrifice to my True Guru.

Twenty-four hours a day, I sing the Praises of the Lord,
Har, Har. ||1||

Meditate in remembrance on God, your Lord and Master.

He is the Inner-knower, the Searcher of all hearts.
||1||Pause||

So love the Lord's Lotus Feet,
and live a lifestyle which is true, perfect and spotless. ||2||

By the Grace of the Saints, the Lord comes to dwell within
the mind,
and the sins of countless incarnations are eradicated. ||3||

Please be Merciful, O God, O Merciful to the meek.
Nanak begs for the dust of the Saints. ||4||17||23||

742

Soohee, Fifth Mahalaa:

Gazing upon the Blessed Vision of Your Darshan, I live.

My karma is perfect, O my God. ||1||

Please, listen to this prayer, O my God.

Please bless me with Your Name, and make me Your
chaylaa, Your disciple. ||1||Pause||

Please keep me under Your Protection, O God, O Great
Giver.

By Guru's Grace, a few people understand this. ||2||

Please hear my prayer, O God, my Friend.

ਚਰਣ ਕਮਲ ਵਸਹਿ ਮੇਰੈ
ਚੀਤਾ ॥੩॥

May Your Lotus Feet abide within my consciousness. ||3||

ਨਾਨਕੁ ਏਕ ਕਰੈ ਅਰਦਾਸਿ ॥
ਵਿਸਰੁ ਨਾਹੀ ਪੂਰਨ ਗੁਣਤਾਸਿ
॥੪॥੧੮॥੨੪॥

Nanak makes one prayer:
may I never forget You, O perfect treasure of virtue.
||4||18||24||

ਸੂਹੀ ਮਹਲਾ ੫ ॥

Soohee, Fifth Mahalaa:

ਮੀਤੁ ਸਾਜਨੁ ਸੁਤ ਬੰਧਪ ਭਾਈ ॥
ਜਤ ਕਤ ਪੇਖਉ ਹਰਿ ਸੰਗਿ
ਸਹਾਈ ॥੧॥

He is my friend, companion, child, relative and sibling.
Wherever I look, I see the Lord as my companion and
helper. ||1||

ਜਤਿ ਮੇਰੀ ਪਤਿ ਮੇਰੀ ਧਨੁ ਹਰਿ
ਨਾਮੁ ॥
ਸੂਖ ਸਹਜ ਆਨੰਦ ਬਿਸਰਾਮ ॥੧॥
ਰਹਾਉ ॥

The Lord's Name is my social status, my honor and
wealth.
He is my pleasure, poise, bliss and peace. ||1||Pause||

ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥
ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥

I have strapped on the armor of meditation on the Supreme
Lord God.
It cannot be pierced, even by millions of weapons. ||2||

ਹਰਿ ਚਰਨ ਸਰਣ ਗੜ ਕੋਟ ਹਮਾਰੈ ॥

The Sanctuary of the Lord's Feet is my fortress and
battlement.

ਕਾਲੁ ਕੰਟਕੁ ਜਮੁ ਤਿਸੁ ਨ
ਬਿਦਾਰੈ ॥੩॥

The Messenger of Death, the torturer, cannot demolish it. ||3||

ਨਾਨਕ ਦਾਸ ਸਦਾ ਬਲਿਹਾਰੀ ॥
ਸੇਵਕ ਸੰਤ ਰਾਜਾ ਰਾਮ ਮੁਰਾਰੀ
॥੪॥੧੯॥੨੫॥

Slave Nanak is forever a sacrifice
to the selfless servants and Saints of the Sovereign Lord,
the Destroyer of ego. ||4||19||25||

ਸੂਹੀ ਮਹਲਾ ੫ ॥

Soohee, Fifth Mahalaa:

ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥
ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥

Where the Glorious Praises of God, the Lord of the world
are continually sung,
there is bliss, joy, happiness and peace. ||1||

ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥

Come, O my companions - let us go and enjoy God.

ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥ Let us fall at the feet of the holy, humble beings. ||1||Pause||

ਕਰਿ ਬੇਨਤੀ ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥ I pray for the dust of the feet of the humble. It shall wash away the sins of countless incarnations. ||2||

ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥ I dedicate my mind, body, breath of life and soul to God. Remembering the Lord in meditation, I have eradicated pride and emotional attachment. ||3||

ਦੀਨ ਦਇਆਲ ਕਰਹੁ ਉਤਸਾਹਾ ॥ ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥ O Lord, O Merciful to the meek, please give me faith and confidence, so that slave Nanak may remain absorbed in Your Sanctuary. ||4||20||26||

ਸੂਹੀ ਮਹਲਾ ੫ ॥

Soohee, Fifth Mahalaa:

ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਰਿ ਨਿਵਾਸਾ ॥੧॥ The city of heaven is where the Saints dwell. They enshrine the Lotus Feet of God within their hearts. ||1||

ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗੁ ਭੁੰਚਾਵਉ ॥੧॥ ਰਹਾਉ ॥ Listen, O my mind and body, and let me show you the way to find peace, so that you may eat and enjoy the various delicacies of the Lord||1||Pause||

ਅੰਮ੍ਰਿਤ ਨਾਮੁ ਭੁੰਚੁ ਮਨ ਮਾਰੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ Taste the Ambrosial Nectar of the Naam, the Name of the Lord, within your mind. Its taste is wondrous - it cannot be described. ||2||

ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ Your greed shall die, and your thirst shall be quenched. The humble beings seek the Sanctuary of the Supreme Lord God. ||3||

ਜਨਮ ਜਨਮ ਕੇ ਭੈ ਮੋਹ ਨਿਵਾਰੇ ॥ The Lord dispels the fears and attachments of countless incarnations.

ਨਾਨਕ ਦਾਸ ਪ੍ਰਭ ਕਿਰਪਾ ਧਾਰੇ
॥੪॥੨੧॥੨੭॥

God has showered His Mercy and Grace upon slave
Nanak. ॥4॥21॥27॥

ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥
ਕਰਿ ਕਿਰਪਾ ਪ੍ਰਭਿ ਅਪਨਾ
ਕਰਿਆ ॥੧॥

Soohee, Fifth Mahalaa:

God covers the many shortcomings of His slaves.
Granting His Mercy, God makes them His own. ॥1॥

ਤੁਮਹਿ ਛੁਡਾਇ ਲੀਓ ਜਨੁ ਅਪਨਾ ॥
ਉਰਝਿ ਪਰਿਓ ਜਾਲੁ ਜਗੁ ਸੁਪਨਾ
॥੧॥ ਰਹਾਉ ॥

You emancipate Your humble servant,
and rescue him from the noose of the world, which is just a
dream. ॥1॥Pause॥

ਪਰਬਤ ਦੋਖ ਮਹਾ ਬਿਕਰਾਲਾ ॥
ਖਿਨ ਮਹਿ ਦੂਰਿ ਕੀਏ
ਦਇਆਲਾ ॥੨॥

Even huge mountains of sin and corruption
are removed in an instant by the Merciful Lord. ॥2॥

ਸੋਗ ਰੋਗ ਬਿਪਤਿ ਅਤਿ ਭਾਰੀ ॥
ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥

Sorrow, disease and the most terrible calamities
are removed by meditating on the Naam, the Name of the
Lord. ॥3॥

ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥

Bestowing His Glance of Grace, He attaches us to the hem
of His robe.

੭੪੩

743

ਹਰਿ ਚਰਣ ਗਹੇ ਨਾਨਕ ਸਰਣਾਇ
॥੪॥੨੨॥੨੮॥

Grasping the Lord's Feet, O Nanak, we enter His
Sanctuary. ॥4॥22॥28॥

ਸੂਹੀ ਮਹਲਾ ੫ ॥
ਦੀਨੁ ਛੁਡਾਇ ਦੁਨੀ ਜੋ ਲਾਏ ॥
ਦੁਹੀ ਸਰਾਈ ਖੁਨਾਮੀ ਕਹਾਏ ॥੧॥
ਜੋ ਤਿਸੁ ਭਾਵੈ ਸੋ ਪਰਵਾਣੁ ॥
ਆਪਣੀ ਕੁਦਰਤਿ ਆਪੇ ਜਾਣੁ
॥੧॥ ਰਹਾਉ ॥

Soohee, Fifth Mahalaa:

One who withdraws from God's Path, and attaches himself
to the world,
is known as a sinner in both worlds. ॥1॥

He alone is approved, who pleases the Lord.

Only He Himself knows His creative omnipotence.
॥1॥Pause॥

ਸਚਾ ਧਰਮੁ ਪੁੰਨੁ ਭਲਾ ਕਰਾਏ ॥ One who practices truth, righteous living, charity and good deeds,
ਦੀਨ ਕੈ ਤੋਸੈ ਦੁਨੀ ਨ ਜਾਏ ॥੨॥ has the supplies for God's Path. Worldly success shall not fail him. ||2||

ਸਰਬ ਨਿਰੰਤਰਿ ਏਕੋ ਜਾਗੈ ॥ Within and among all, the One Lord is awake.
ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ As He attaches us, so are we attached. ||3||
ਲਾਗੈ ॥੩॥

ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ You are inaccessible and unfathomable, O my True Lord and Master.
ਨਾਨਕੁ ਬੋਲੈ ਬੋਲਾਇਆ ਤੇਰਾ Nanak speaks as You inspire him to speak. ||4||23||29||
॥੪॥੨੩॥੨੯॥

ਸੂਹੀ ਮਹਲਾ ੫ ॥ Soohee, Fifth Mahalaa:
ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ In the early hours of the morning, I chant the Lord's Name.
ਈਤ ਉਤ ਕੀ ਓਟ ਸਵਾਰੀ ॥੧॥ I have fashioned a shelter for myself, here and hereafter. ||1||

ਸਦਾ ਸਦਾ ਜਪੀਐ ਹਰਿ ਨਾਮ ॥ Forever and ever, I chant the Lord's Name,
ਪੂਰਨ ਹੋਵਹਿ ਮਨ ਕੇ ਕਾਮ ॥੧॥ and the desires of my mind are fulfilled. ||1||Pause||
ਰਹਾਉ ॥

ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ Sing the Praises of the Eternal, Imperishable Lord God,
night and day.

ਜੀਵਤ ਮਰਤ ਨਿਹਚਲੁ ਪਾਵਹਿ In life, and in death, you shall find your eternal,
ਥਾਉ ॥੨॥ unchanging home. ||2||

ਸੇ ਸਾਹੁ ਸੇਵਿ ਜਿਤੁ ਤੇਟਿ ਨ ਆਵੈ ॥ So serve the Sovereign Lord, and you shall never lack anything.

ਖਾਤ ਖਰਚਤ ਸੁਖਿ ਅਨਦਿ While eating and consuming, you shall pass your life in
ਵਿਹਾਵੈ ॥੩॥ peace. ||3||

ਜਗਜੀਵਨ ਪੁਰਖੁ ਸਾਧਸੰਗਿ O Life of the World, O Primal Being, I have found the
ਪਾਇਆ ॥ Saadh Sangat, the Company of the Holy.

ਗੁਰ ਪ੍ਰਸਾਦਿ ਨਾਨਕ ਨਾਮੁ By Guru's Grace, O Nanak, I meditate on the Naam, the
ਧਿਆਇਆ ॥੪॥੨੪॥੩੦॥ Name of the Lord. ||4||24||30||

ਸੂਹੀ ਮਹਲਾ ੫ ॥
ਗੁਰ ਪੂਰੇ ਜਬ ਭਏ ਦਇਆਲ ॥
ਦੁਖ ਬਿਨਸੇ ਪੂਰਨ ਭਈ
ਘਾਲ ॥੧॥

ਪੇਖਿ ਪੇਖਿ ਜੀਵਾ ਦਰਸੁ ਤੁਮਾਰਾ ॥
ਚਰਣ ਕਮਲ ਜਾਈ ਬਲਿਹਾਰਾ ॥
ਤੁਝ ਬਿਨੁ ਠਾਕੁਰ ਕਵਨੁ ਹਮਾਰਾ
॥੧॥ ਰਹਾਉ ॥

ਸਾਧਸੰਗਤਿ ਸਿਉ ਪ੍ਰੀਤਿ ਬਣਿ
ਆਈ ॥
ਪੂਰਬ ਕਰਮਿ ਲਿਖਤ ਧੁਰਿ
ਪਾਈ ॥੨॥

ਜਪਿ ਹਰਿ ਹਰਿ ਨਾਮੁ ਅਚਰਜੁ
ਪਰਤਾਪ ॥
ਜਾਲਿ ਨ ਸਾਕਹਿ ਤੀਨੇ ਤਾਪ ॥੩॥

ਨਿਮਖ ਨ ਬਿਸਰਹਿ ਹਰਿ ਚਰਣ
ਤੁਮਾਰੇ ॥
ਨਾਨਕੁ ਮਾਗੈ ਦਾਨੁ ਪਿਆਰੇ
॥੪॥੨੫॥੩੧॥

ਸੂਹੀ ਮਹਲਾ ੫ ॥
ਸੇ ਸੰਜੋਗ ਕਰਹੁ ਮੇਰੇ ਪਿਆਰੇ ॥
ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥

ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥
ਸਾਧ ਗਾਵਹਿ ਗੁਣ ਸਦਾ ਰਸਾਲਾ
॥੧॥ ਰਹਾਉ ॥

ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥
ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ
ਨੇਰਾ ॥੨॥

Soohee, Fifth Mahalaa:

When the Perfect Guru becomes merciful,
my pains are taken away, and my works are perfectly
completed. ||1||

Gazing upon, beholding the Blessed Vision of Your
Darshan, I live;
I am a sacrifice to Your Lotus Feet.
Without You, O my Lord and Master, who belongs to me?
||1||Pause||

I have fallen in love with the Saadh Sangat, the Company
of the Holy,
by the karma of my past actions and my pre-ordained
destiny. ||2||

Chant the Name of the Lord, Har, Har; how wondrous is
His glory!
The three types of illness cannot consume it. ||3||

May I never forget, even for an instant, the Lord's Feet.
Nanak begs for this gift, O my Beloved. ||4||25||31||

Soohee, Fifth Mahalaa:

May there be such an auspicious time, O my Beloved,
when, with my tongue, I may chant the Lord's Name||1||

Hear my prayer, O God, O Merciful to the meek.
The Holy Saints ever sing the Glorious Praises of the Lord,
the Source of Nectar. ||1||Pause||

Your meditation and remembrance is life-giving, God.
You dwell near those upon whom You show mercy. ||2||

ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥

Your Name is the food to satisfy the hunger of Your humble servants.

ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥

You are the Great Giver, O Lord God. ||3||

ਰਾਮ ਰਮਤ ਸੰਤਨ ਸੁਖੁ ਮਾਨਾ ॥

The Saints take pleasure in repeating the Lord's Name.

ਨਾਨਕ ਦੇਵਨਹਾਰ ਸੁਜਾਨਾ

O Nanak, the Lord, the Great Giver, is All-knowing.

॥੪॥੨੬॥੩੨॥

||4||26||32||

ਸੂਹੀ ਮਹਲਾ ੫ ॥

Soohee, Fifth Mahalaa:

ਬਹਤੀ ਜਾਤ ਕਦੇ ਦ੍ਰਿਸਟਿ ਨ

Your life is slipping away, but you never even notice.

ਧਾਰਤ ॥

ਮਿਥਿਆ ਮੋਹ ਬੰਧਹਿ ਨਿਤ

You are constantly entangled in false attachments and

ਪਾਰਚ ॥੧॥

conflicts. ||1||

ਮਾਧਵੇ ਭਜੁ ਦਿਨ ਨਿਤ ਰੈਣੀ ॥

Meditate, vibrate constantly, day and night, on the Lord.

ਜਨਮੁ ਪਦਾਰਥੁ ਜੀਤਿ ਹਰਿ

You shall be victorious in this priceless human life, in the

ਸਰਣੀ ॥੧॥ ਰਹਾਉ ॥

Protection of the Lord's Sanctuary. ||1||Pause||

ਕਰਤ ਬਿਕਾਰ ਦੋਊ ਕਰ ਝਾਰਤ ॥

You eagerly commit sins and practice corruption, but you

ਰਾਮ ਰਤਨੁ ਰਿਦ ਤਿਲੁ ਨਹੀ

do not enshrine the jewel of the Lord's Name within your

ਧਾਰਤ ॥੨॥

heart, even for an instant. ||2||

ਭਰਣ ਪੋਖਣ ਸੰਗਿ ਅਉਧ ਬਿਹਾਣੀ ॥

Feeding and pampering your body, your life is passing away,

੭੪੪

744

ਜੈ ਜਗਦੀਸ ਕੀ ਗਤਿ ਨਹੀ

but you do not experience the state of victory of the Lord of the Universe. ||3||

ਜਾਣੀ ॥੩॥

ਸਰਣਿ ਸਮਰਥ ਅਗੋਚਰ ਸੁਆਮੀ ॥

So enter the Sanctuary of the All-powerful, Unfathomable Lord and Master.

ਉਧਰੁ ਨਾਨਕ ਪ੍ਰਭ ਅੰਤਰਜਾਮੀ

O God, O Searcher of hearts, please, save Nanak! ||4||27||33||

॥੪॥੨੭॥੩੩॥

ਸੂਹੀ ਮਹਲਾ ੫ ॥

Soohee, Fifth Mahalaa:

ਸਾਧਸੰਗਿ ਤਰੈ ਭੈ ਸਾਗਰੁ ॥

Cross over the terrifying world-ocean in the Saadh Sangat, the Company of the Holy.

ਹਰਿ ਹਰਿ ਨਾਮੁ ਸਿਮਰਿ
ਰਤਨਾਗਰੁ ॥੧॥

Remember in meditation the Name of the Lord, Har, Har,
the source of jewels. ||1||

ਸਿਮਰਿ ਸਿਮਰਿ ਜੀਵਾ ਨਾਰਾਇਣ ॥
ਦੂਖ ਰੋਗ ਸੋਗ ਸਭਿ ਬਿਨਸੇ ਗੁਰ
ਪੂਰੇ ਮਿਲਿ ਪਾਪ ਤਜਾਇਣ ॥੧॥
ਰਹਾਉ ॥

Remembering, remembering the Lord in meditation, I live.
All pain, disease and suffering is dispelled, meeting the
Perfect Guru; sin has been eradicated. ||1||Pause||

ਜੀਵਨ ਪਦਵੀ ਹਰਿ ਕਾ ਨਾਉ ॥

The immortal status is obtained through the Name of
the Lord;

ਮਨੁ ਤਨੁ ਨਿਰਮਲੁ ਸਾਚੁ
ਸੁਆਉ ॥੨॥

the mind and body become spotless and pure, which is the
true purpose of life. ||2||

ਆਠ ਪਹਰ ਪਾਰਬ੍ਰਹਮੁ ਧਿਆਈਐ ॥

Twenty-four hours a day, meditate on the Supreme
Lord God.

ਪੂਰਬਿ ਲਿਖਤੁ ਹੋਇ ਤਾ
ਪਾਈਐ ॥੩॥

By pre-ordained destiny, the Name is obtained. ||3||

ਸਰਣਿ ਪਏ ਜਪਿ ਦੀਨ ਦਇਆਲਾ ॥

I have entered His Sanctuary, and I meditate on the Lord,
Merciful to the meek.

ਨਾਨਕੁ ਜਾਚੈ ਸੰਤ ਰਵਾਲਾ
॥੪॥੨੮॥੩੪॥

Nanak longs for the dust of the Saints. ||4||28||34||

ਸੂਹੀ ਮਹਲਾ ੫ ॥

Soohee, Fifth Mahalaa:

ਘਰ ਕਾ ਕਾਜੁ ਨ ਜਾਣੀ ਰੂੜਾ ॥

The beautiful one does not know the work of his own
home.

ਝੂਠੈ ਧੰਧੈ ਰਚਿਓ ਮੂੜਾ ॥੧॥

The fool is engrossed in false attachments. ||1||

ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥

As You attach us, so we are attached.

ਜਾ ਤੂੰ ਦੇਹਿ ਤੇਰਾ ਨਾਉ ਜਪਨਾ
॥੧॥ ਰਹਾਉ ॥

When You bless us with Your Name, we chant it. ||1||Pause||

ਹਰਿ ਕੇ ਦਾਸ ਹਰਿ ਸੇਤੀ ਰਾਤੇ ॥

The Lord's slaves are imbued with the Love of the Lord.

ਰਾਮ ਰਸਾਇਣਿ ਅਨਦਿਨੁ ਮਾਤੇ ॥੨॥

They are intoxicated with the Lord, night and day. ||2||

ਬਾਹ ਪਕਰਿ ਪ੍ਰਭਿ ਆਪੇ ਕਾਢੇ ॥

Reaching out to grasp hold of our arms, God lifts us up.

ਜਨਮ ਜਨਮ ਕੇ ਟੂਟੇ ਗਾਢੇ ॥੩॥

Separated for countless incarnations, we are united with
Him again. ||3||

ਉਪਰੁ ਸੁਆਮੀ ਪ੍ਰਭ ਕਿਰਪਾ ਧਾਰੇ ॥

Save me, O God, O my Lord and Master - shower me with Your Mercy.

ਨਾਨਕ ਦਾਸ ਹਰਿ ਸਰਣਿ ਦੁਆਰੇ
॥੪॥੨੯॥੩੫॥

Slave Nanak seeks Sanctuary at Your Door, O Lord.
॥4॥29॥35॥

ਸੂਹੀ ਮਹਲਾ ੫ ॥

Soohee, Fifth Mahalaa:

ਸੰਤ ਪ੍ਰਸਾਦਿ ਨਿਹਚਲੁ ਘਰੁ
ਪਾਇਆ ॥

By the Grace of the Saints, I have found my eternal home.

ਸਰਬ ਸੂਖ ਫਿਰਿ ਨਹੀ
ਡੁਲਾਇਆ ॥੧॥

I have found total peace, and I shall not waver again. ॥1॥

ਗੁਰੁ ਧਿਆਇ ਹਰਿ ਚਰਨ
ਮਨਿ ਚੀਨੇ ॥

I meditate on the Guru, and the Lord's Feet, within my mind.

ਤਾ ਤੇ ਕਰਤੈ ਅਸਥਿਰੁ ਕੀਨੇ ॥੧॥
ਰਹਾਉ ॥

In this way, the Creator Lord has made me steady and stable. ॥1॥Pause॥

ਗੁਣ ਗਾਵਤ ਅਚੁਤ ਅਬਿਨਾਸੀ ॥

I sing the Glorious Praises of the unchanging, eternal Lord God,

ਤਾ ਤੇ ਕਾਟੀ ਜਮ ਕੀ ਫਾਸੀ ॥੨॥

and the noose of death is snapped. ॥2॥

ਕਰਿ ਕਿਰਪਾ ਲੀਨੇ ਲੜਿ ਲਾਏ ॥

Showering His Mercy, he has attached me to the hem of His robe.

ਸਦਾ ਅਨਦੁ ਨਾਨਕ ਗੁਣ ਗਾਏ
॥੩॥੩੦॥੩੬॥

In constant bliss, Nanak sings His Glorious Praises.
॥3॥30॥36॥

ਸੂਹੀ ਮਹਲਾ ੫ ॥

Soohee, Fifth Mahalaa:

ਅੰਮ੍ਰਿਤ ਬਚਨ ਸਾਧ ਕੀ ਬਾਣੀ ॥

The Words, the Teachings of the Holy Saints, are Ambrosial Nectar.

ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ
ਹਰਿ ਨਾਮੁ ਨਿਤ ਰਸਨ ਬਖਾਨੀ
॥੧॥ ਰਹਾਉ ॥

Whoever meditates on the Lord's Name is emancipated; he chants the Name of the Lord, Har, Har, with his tongue.
॥1॥Pause॥

ਕਲੀ ਕਾਲ ਕੇ ਮਿਟੇ ਕਲੇਸਾ ॥

The pains and sufferings of the Dark Age of Kali Yuga are eradicated,

ਏਕੋ ਨਾਮੁ ਮਨ ਮਹਿ ਪਰਵੇਸਾ ॥੧॥

when the One Name abides within the mind. ॥1॥

ਸਾਧੂ ਧੂਰਿ ਮੁਖਿ ਮਸਤਕਿ ਲਾਈ ॥

I apply the dust of the feet of the Holy to my face and forehead.

ਨਾਨਕ ਉਧਰੇ ਹਰਿ ਗੁਰ ਸਰਣਾਈ
॥੨॥੩੧॥੩੭॥

Nanak has been saved, in the Sanctuary of the Guru, the Lord. ||2||31||37||

ਸੂਹੀ ਮਹਲਾ ੫ ਘਰੁ ੩ ॥
ਗੋਬਿੰਦਾ ਗੁਣ ਗਾਉ ਦਇਆਲਾ ॥

Soohee, Fifth Mahalaa: Third House:

I sing the Glorious Praises of the Lord of the Universe, the Merciful Lord.

ਦਰਸਨੁ ਦੇਹੁ ਪੂਰਨ ਕਿਰਪਾਲਾ ॥
ਰਹਾਉ ॥

Please, bless me with the Blessed Vision of Your Darshan, O Perfect, Compassionate Lord. ||Pause||

ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥
ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥

Please, grant Your Grace, and cherish me.

My soul and body are all Your property. ||1||

ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥

Only meditation on the Ambrosial Naam, the Name of the Lord, will go along with you.

ਨਾਨਕੁ ਜਾਚੈ ਸੰਤ ਰਵਾਲਾ
॥੨॥੩੨॥੩੮॥

Nanak begs for the dust of the Saints. ||2||32||38||

ਸੂਹੀ ਮਹਲਾ ੫ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
ਆਪੇ ਥੰਮੈ ਸਚਾ ਸੋਈ ॥੧॥

Soohee, Fifth Mahalaa:

Without Him, there is no other at all.

The True Lord Himself is our anchor. ||1||

ਹਰਿ ਹਰਿ ਨਾਮੁ ਮੇਰਾ ਆਧਾਰੁ ॥
ਕਰਣ ਕਾਰਣ ਸਮਰਥੁ ਅਪਾਰੁ
॥੧॥ ਰਹਾਉ ॥

The Name of the Lord, Har, Har, is our only support.

The Creator, the Cause of causes, is All-powerful and Infinite. ||1||Pause||

ਸਭ ਰੋਗ ਮਿਟਾਵੇ ਨਵਾ ਨਿਰੋਆ ॥
ਨਾਨਕ ਰਖਾ ਆਪੇ ਹੋਆ
॥੨॥੩੩॥੩੯॥

He has eradicated all illness, and healed me.

O Nanak, He Himself has become my Savior. ||2||33||39||

੭੪੫

745

ਸੂਹੀ ਮਹਲਾ ੫ ॥
ਦਰਸਨ ਕਉ ਲੋਚੈ ਸਭੁ ਕੋਈ ॥
ਪੂਰੈ ਭਾਗਿ ਪਰਾਪਤਿ ਹੋਈ ॥
ਰਹਾਉ ॥

Soohee, Fifth Mahalaa:

Everyone longs for the Blessed Vision of the Lord's Darshan.

By perfect destiny, it is obtained. ||Pause||

ਸਿਆਮ ਸੁੰਦਰ ਤਜਿ ਨੀਦ ਕਿਉ
ਆਈ ॥

Forsaking the Beautiful Lord, how can they go to sleep?

ਮਹਾ ਮੋਹਨੀ ਦੂਤਾ ਲਾਈ ॥੧॥

The great enticer Maya has led them down the path of sin. ||1||

ਪ੍ਰੇਮ ਬਿਛੋਹਾ ਕਰਤ ਕਸਾਈ ॥
ਨਿਰਦੈ ਜੰਤੁ ਤਿਸੁ ਦਇਆ ਨ
ਪਾਈ ॥੨॥

This butcher has separated them from the Beloved Lord.

This merciless one shows no mercy at all to the poor beings. ||2||

ਅਨਿਕ ਜਨਮ ਬੀਤੀਅਨ ਭਰਮਾਈ ॥

Countless lifetimes have passed away, wandering aimlessly.

ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥

The terrible, treacherous Maya does not even allow them to dwell in their own home. ||3||

ਦਿਨੁ ਰੈਨਿ ਅਪਨਾ ਕੀਆ ਪਾਈ ॥

Day and night, they receive the rewards of their own actions.

ਕਿਸੁ ਦੇਸੁ ਨ ਦੀਜੈ ਕਿਰਤੁ
ਭਵਾਈ ॥੪॥

Don't blame anyone else; your own actions lead you astray. ||4||

ਸੁਣਿ ਸਾਜਨ ਸੰਤ ਜਨ ਭਾਈ ॥

Listen, O Friend, O Saint, O humble Sibling of Destiny:

ਚਰਣ ਸਰਣ ਨਾਨਕ ਗਤਿ ਪਾਈ
॥੫॥੩੪॥੪੦॥

in the Sanctuary of the Lord's Feet, Nanak has found Salvation. ||5||34||40||

ਰਾਗੁ ਸੂਹੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

Raag Soohee, Fifth Mahalaa, Fourth House:

One Universal Creator God.

By The Grace Of The True Guru:

ਭਲੀ ਸੁਹਾਵੀ ਛਾਪਰੀ ਜਾ ਮਹਿ
ਗੁਨ ਗਾਏ ॥

Even a crude hut is sublime and beautiful, if the Lord's Praises are sung within it.

ਕਿਤ ਹੀ ਕਾਮਿ ਨ ਧਉਲਹਰ ਜਿਤੁ
ਹਰਿ ਬਿਸਰਾਏ ॥੧॥ ਰਹਾਉ ॥

Those mansions where the Lord is forgotten are useless. ||1||Pause||

ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ
ਚਿਤਿ ਆਏ ॥

Even poverty is bliss, if God comes to mind in the Saadh Sangat, the Company of the Holy.

ਜਲਿ ਜਾਉ ਏਹੁ ਬਡਪਨਾ ਮਾਇਆ
ਲਪਟਾਏ ॥੧॥

This worldly glory might just as well burn; it only traps the mortals in Maya. ||1||

ਪੀਸਨੁ ਪੀਸਿ ਓਢਿ ਕਾਮਰੀ ਸੁਖੁ
ਮਨੁ ਸੰਤੋਖਾਏ ॥

One may have to grind corn, and wear a coarse blanket, but still, one can find peace of mind and contentment.

ਐਸੇ ਰਾਜੁ ਨ ਕਿਤੈ ਕਾਜਿ ਜਿਤੁ
ਨਹ ਤ੍ਰਿਪਤਾਏ ॥੨॥

Even empires are of no use at all, if they do not bring
satisfaction. ||2||

ਨਗਨ ਫਿਰਤ ਰੰਗਿ ਏਕ ਕੈ ਓਹੁ
ਸੋਭਾ ਪਾਏ ॥

Someone may wander around naked, but if he loves the
One Lord, he receives honor and respect.

ਪਾਟ ਪਟੰਬਰ ਬਿਰਥਿਆ ਜਿਹ ਰਚਿ
ਲੋਭਾਏ ॥੩॥

Silk and satin clothes are worthless, if they lead to greed. ||3||

ਸਭੁ ਕਿਛੁ ਤੁਮ੍ਹਰੈ ਹਾਥਿ ਪ੍ਰਭ ਆਪਿ
ਕਰੇ ਕਰਾਏ ॥

Everything is in Your Hands, God. You Yourself are the
Doer, the Cause of causes.

ਸਾਸਿ ਸਾਸਿ ਸਿਮਰਤ ਰਹਾ ਨਾਨਕ
ਦਾਨੁ ਪਾਏ ॥੪॥੧॥੪੧॥

With each and every breath, may I continue to remember
You. Please, bless Nanak with this gift. ||4||1||41||

ਸੂਹੀ ਮਹਲਾ ੫ ॥

Soohee, Fifth Mahalaa:

ਹਰਿ ਕਾ ਸੰਤੁ ਪਰਾਨ ਧਨ ਤਿਸ ਕਾ
ਪਨਿਹਾਰਾ ॥

The Lord's Saint is my life and wealth. I am his water-
carrier.

ਭਾਈ ਮੀਤ ਸੁਤ ਸਗਲ ਤੇ ਜੀਅ ਹੂੰ
ਤੇ ਪਿਆਰਾ ॥੧॥ ਰਹਾਉ ॥

He is dearer to me than all my siblings, friends and
children. ||1||Pause||

ਕੇਸਾ ਕਾ ਕਰਿ ਬੀਜਨਾ ਸੰਤ ਚਉਰੁ
ਢੁਲਾਵਉ ॥

I make my hair into a fan, and wave it over the Saint.

ਸੀਸੁ ਨਿਹਾਰਉ ਚਰਣ ਤਲਿ ਧੂਰਿ
ਮੁਖਿ ਲਾਵਉ ॥੧॥

I bow my head low, to touch his feet, and apply his dust to
my face. ||1||

ਮਿਸਟ ਬਚਨ ਬੇਨਤੀ ਕਰਉ ਦੀਨ
ਕੀ ਨਿਆਈ ॥

I offer my prayer with sweet words, in sincere humility.

ਤਜਿ ਅਭਿਮਾਨੁ ਸਰਣੀ ਪਰਉ ਹਰਿ
ਗੁਣ ਨਿਧਿ ਪਾਈ ॥੨॥

Renouncing egotism, I enter His Sanctuary. I have found
the Lord, the treasure of virtue. ||2||

ਅਵਲੋਕਨ ਪੁਨਹ ਪੁਨਹ ਕਰਉ ਜਨ
ਕਾ ਦਰਸਾਰੁ ॥

I gaze upon the Blessed Vision of the Lord's humble
servant, again and again.

ਅੰਮ੍ਰਿਤ ਬਚਨ ਮਨ ਮਹਿ ਸਿੰਚਉ
ਬੰਦਉ ਬਾਰ ਬਾਰ ॥੩॥

I cherish and gather in His Ambrosial Words within my
mind; time and time again, I bow to Him. ||3||

ਚਿਤਵਉ ਮਨਿ ਆਸਾ ਕਰਉ ਜਨ
ਕਾ ਸੰਗੁ ਮਾਗਉ ॥

In my mind, I wish, hope and beg for the Society of the
Lord's humble servants.

ਨਾਨਕ ਕਉ ਪ੍ਰਭ ਦਇਆ
ਕਰਿ ਦਾਸ ਚਰਣੀ ਲਾਗਉ
॥੪॥੨॥੪੨॥

Be Merciful to Nanak, O God, and lead him to the feet of
Your slaves. ॥4॥2॥42॥

ਸੂਹੀ ਮਹਲਾ ੫ ॥

Soohee, Fifth Mahalaa:

ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ
ਪਾਉ ॥

She has enticed the worlds and solar systems; I have fallen
into her clutches.

ਰਾਖਿ ਲੋਹੇ ਇਹੁ ਬਿਖਈ ਜੀਉ ਦੇਹੁ
ਅਪੁਨਾ ਨਾਉ ॥੧॥ ਰਹਾਉ ॥

O Lord, please save this corrupt soul of mine; please bless
me with Your Name. ॥1॥Pause॥

ਜਾ ਤੇ ਨਾਹੀ ਕੇ ਸੁਖੀ ਤਾ ਕੈ ਪਾਛੈ
ਜਾਉ ॥

She has not brought anyone peace, but still, I chase after her.

ਛੇਡਿ ਜਾਹਿ ਜੋ ਸਗਲ ਕਉ ਫਿਰਿ
ਫਿਰਿ ਲਪਟਾਉ ॥੧॥

She forsakes everyone, but still, I cling to her, again and
again. ॥1॥

ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ
ਗੁਣ ਗਾਉ ॥

Have Mercy on me, O Lord of Compassion; please let me
sing Your Glorious Praises, O Lord.

ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ
ਸਮਾਉ ॥੨॥੩॥੪੩॥

This is Nanak's prayer, O Lord, that he may join and
merge with the Saadh Sangat, the Company of the Holy.
॥2॥3॥43॥

੭੪੬

746

ਰਾਗੁ ਸੂਹੀ ਮਹਲਾ ੫ ਘਰੁ ੫
ਪੜਤਾਲ

Raag Soohee, Fifth Mahalaa, Fifth House, Partaal:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਪ੍ਰੀਤਿ ਪ੍ਰੀਤਿ ਗੁਰੀਆ ਮੋਹਨ
ਲਾਲਨਾ ॥

Love of the enticing Beloved Lord is the most glorious love.

ਜਪਿ ਮਨ ਗੋਬਿੰਦ ਏਕੈ ਅਵਰੁ
ਨਹੀ ਕੇ ਲੇਖੈ ਸੰਤ ਲਾਗੁ ਮਨਹਿ
ਛਾਡੁ ਦੁਬਿਧਾ ਕੀ ਕੁਰੀਆ ॥੧॥
ਰਹਾਉ ॥

Meditate, O mind, on the One Lord of the Universe -
nothing else is of any account. Attach your mind to the
Saints, and abandon the path of duality. ॥1॥Pause॥

ਨਿਰਗੁਨ ਹਰੀਆ ਸਰਗੁਨ ਧਰੀਆ
ਅਨਿਕ ਕੋਠਰੀਆ ਭਿੰਨ ਭਿੰਨ ਭਿੰਨ
ਭਿਨ ਕਰੀਆ ॥

The Lord is absolute and unmanifest; He has assumed the
most sublime manifestation. He has fashioned countless
body chambers of many, varied, different, myriad forms.

ਵਿਚਿ ਮਨ ਕੋਟਵਰੀਆ ॥
 ਨਿਜ ਮੰਦਰਿ ਪਿਰੀਆ ॥
 ਤਹਾ ਆਨਦ ਕਰੀਆ ॥
 ਨਹ ਮਰੀਆ ਨਹ ਜਰੀਆ ॥੧॥

ਕਿਰਤਨਿ ਜੁਰੀਆ ਬਹੁ
 ਬਿਧਿ ਫਿਰੀਆ ਪਰ ਕਉ
 ਹਿਰੀਆ ॥
 ਬਿਖਨਾ ਘਿਰੀਆ ॥
 ਅਬ ਸਾਧੂ ਸੰਗਿ ਪਰੀਆ ॥
 ਹਰਿ ਦੁਆਰੈ ਖਰੀਆ ॥
 ਦਰਸਨੁ ਕਰੀਆ ॥
 ਨਾਨਕ ਗੁਰ ਮਿਰੀਆ ॥
 ਬਹੁਰਿ ਨ ਫਿਰੀਆ ॥੨॥੧॥੪੪॥

ਸੂਹੀ ਮਹਲਾ ੫ ॥
 ਰਾਸਿ ਮੰਡਲੁ ਕੀਨੋ ਆਖਾਰਾ ॥
 ਸਗਲੇ ਸਾਜਿ ਰਖਿਓ ਪਾਸਾਰਾ ॥੧॥
 ਰਹਾਉ ॥
 ਬਹੁ ਬਿਧਿ ਰੂਪ ਰੰਗ ਆਪਾਰਾ ॥
 ਪੇਖੈ ਖੁਸੀ ਭੋਗ ਨਹੀ ਹਾਰਾ ॥
 ਸਭਿ ਰਸ ਲੈਤ ਬਸਤ
 ਨਿਰਾਰਾ ॥੧॥
 ਬਰਨੁ ਚਿਹਨੁ ਨਾਹੀ ਮੁਖੁ ਨ
 ਮਾਸਾਰਾ ॥
 ਕਹਨੁ ਨ ਜਾਈ ਖੇਲੁ ਤੁਹਾਰਾ ॥
 ਨਾਨਕ ਰੇਣ ਸੰਤ ਚਰਨਾਰਾ
 ॥੨॥੨॥੪੫॥

Within them, the mind is the policeman;
 my Beloved lives in the temple of my inner self.
 He plays there in ecstasy.
 He does not die, and he never grows old. ||1||
 He is engrossed in worldly activities, wandering around in
 various ways. He steals the property of others,
 and is surrounded by corruption and sin.
 But now, he joins the Saadh Sangat, the Company of
 the Holy,
 and stands before the Lord's Gate.
 He obtains the Blessed Vision of the Lord's Darshan.
 Nanak has met the Guru;
 he shall not be reincarnated again. ||2||1||44||

Soohee, Fifth Mahalaa:

The Lord has made this world a stage;
 He fashioned the expanse of the entire creation. ||1||Pause||
 He fashioned it in various ways, with limitless colors and
 forms.
 He watches over it with joy, and He never tires of enjoying it.
 He enjoys all the delights, and yet He remains unattached. ||1||
 He has no color, no sign, no mouth and no beard.
 I cannot describe Your play.
 Nanak is the dust of the feet of the Saints. ||2||2||45||

ਸੂਹੀ ਮਹਲਾ ੫ ॥

ਤਉ ਮੈ ਆਇਆ ਸਰਨੀ ਆਇਆ ॥

ਭਰੋਸੈ ਆਇਆ ਕਿਰਪਾ ਆਇਆ ॥

ਜਿਉ ਭਾਵੈ ਤਿਉ ਰਾਖਹੁ ਸੁਆਮੀ
ਮਾਰਗੁ ਗੁਰਹਿ ਪਠਾਇਆ ॥੧॥
ਰਹਾਉ ॥

ਮਹਾ ਦੁਤਰੁ ਮਾਇਆ ॥ ਜੈਸੇ ਪਵਨੁ
ਝੁਲਾਇਆ ॥੧॥

ਸੁਨਿ ਸੁਨਿ ਹੀ ਡਰਾਇਆ ॥
ਕਰਰੋ ਧ੍ਰਮਰਾਇਆ ॥੨॥

ਗ੍ਰਿਹ ਅੰਧ ਕੂਪਾਇਆ ॥
ਪਾਵਕੁ ਸਗਰਾਇਆ ॥੩॥

ਗਹੀ ਓਟ ਸਾਧਾਇਆ ॥
ਨਾਨਕ ਹਰਿ ਧਿਆਇਆ ॥
ਅਬ ਮੈ ਪੂਰਾ ਪਾਇਆ
॥੪॥੩॥੪੬॥

ਰਾਗੁ ਸੂਹੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਪਾਸਿ ਬੇਨੰਤੀਆ ਮਿਲੈ
ਨਾਮੁ ਆਧਾਰਾ ॥

ਤੁਠਾ ਸਚਾ ਪਾਤਿਸਾਹੁ ਤਾਪੁ
ਗਇਆ ਸੰਸਾਰਾ ॥੧॥

ਭਗਤਾ ਕੀ ਟੇਕ ਤੂੰ ਸੰਤਾ ਕੀ ਓਟ
ਤੂੰ ਸਚਾ ਸਿਰਜਨਹਾਰਾ ॥੧॥
ਰਹਾਉ ॥

ਸਚੁ ਤੇਰੀ ਸਾਮਗਰੀ ਸਚੁ ਤੇਰਾ
ਦਰਬਾਰਾ ॥

Soohee, Fifth Mahalaa:

I have come to You. I have come to Your Sanctuary.

I have come to place my faith in You. I have come seeking
Mercy.

If it pleases You, save me, O my Lord and Master. The
Guru has placed me upon the Path. ||1||Pause||

Maya is very treacherous and difficult to pass through. It is
like a violent wind-storm. ||1||

I am so afraid to hear
that the Righteous Judge of Dharma is so strict and stern. ||2||

The world is a deep, dark pit;
it is all on fire. ||3||

I have grasped the Support of the Holy Saints.
Nanak meditates on the Lord.
Now, I have found the Perfect Lord. ||4||3||46||

Raag Soohee, Fifth Mahalaa, Sixth House:

One Universal Creator God.

By The Grace Of The True Guru:

I offer this prayer to the True Guru, to bless me with the
sustenance of the Naam.

When the True King is pleased, the world is rid of its
diseases. ||1||

You are the Support of Your devotees, and the Shelter of
the Saints, O True Creator Lord. ||1||Pause||

True are Your devices, and True is Your Court.

ਸਚੁ ਤੇਰੇ ਖਾਜੀਨਿਆ ਸਚੁ ਤੇਰਾ
ਪਾਸਾਰਾ ॥੨॥

True are Your treasures, and True is Your expanse. ||2||

ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ
ਦਰਸਾਰਾ ॥

Your Form is inaccessible, and Your Vision is
incomparably beautiful.

ਹਉ ਕੁਰਬਾਣੀ ਤੇਰਿਆ ਸੇਵਕਾ
ਜਿਨ੍ ਹਰਿ ਨਾਮੁ ਪਿਆਰਾ ॥੩॥

I am a sacrifice to Your servants; they love Your Name,
O Lord. ||3||

੭੪੭

747

ਸਭੇ ਇਛਾ ਪੂਰੀਆ ਜਾ ਪਾਇਆ
ਅਗਮ ਅਪਾਰਾ ॥

All desires are fulfilled, when the Inaccessible and Infinite
Lord is obtained.

ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ
ਤੇਰਿਆ ਚਰਣਾ ਕਉ ਬਲਿਹਾਰਾ
॥੪॥੧॥੪੭॥

Guru Nanak has met the Supreme Lord God; I am a
sacrifice to Your Feet. ||4||1||47||

ਰਾਗੁ ਸੂਹੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥

Raag Soohi, Fifth Mahalaa, Seventh House:

One Universal Creator God.

By The Grace Of The True Guru:

ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ
ਹੋਹਿ ਦਇਆਲਾ ॥

He alone obeys Your Will, O Lord, unto whom You are
Merciful.

ਸਾਈ ਭਗਤਿ ਜੋ ਤੁਧੁ ਭਾਵੈ ਤੂੰ
ਸਰਬ ਜੀਆ ਪ੍ਰਤਿਪਾਲਾ ॥੧॥

That alone is devotional worship, which is pleasing to
Your Will. You are the Cherisher of all beings. ||1||

ਮੇਰੇ ਰਾਮ ਰਾਇ ਸੰਤਾ ਟੇਕ
ਤੁਮਾਰੀ ॥

O my Sovereign Lord, You are the Support of the Saints.

ਜੋ ਤੁਧੁ ਭਾਵੈ ਸੋ ਪਰਵਾਣੁ ਮਨਿ
ਤਨਿ ਤੂਹੈ ਅਧਾਰੀ ॥੧॥ ਰਹਾਉ ॥

Whatever pleases You, they accept. You are the sustenance
of their minds and bodies. ||1||Pause||

ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ
ਮਨਸਾ ਪੂਰਣਹਾਰਾ ॥

You are kind and compassionate, the treasure of mercy, the
fulfiller of our hopes.

ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ
ਤੂੰ ਭਗਤਨ ਕਾ ਪਿਆਰਾ ॥੨॥

You are the Beloved Lord of life of all Your devotees; You
are the Beloved of Your devotees. ||2||

ਤੂ ਅਥਾਹੁ ਅਪਾਰੁ ਅਤਿ ਉਚਾ ਕੋਈ
ਅਵਰੁ ਨ ਤੇਰੀ ਭਾਤੇ ॥

You are unfathomable, infinite, lofty and exalted. There is
no one else like You.

ਇਹ ਅਰਦਾਸਿ ਹਮਾਰੀ ਸੁਆਮੀ
ਵਿਸਰ ਨਾਹੀ ਸੁਖਦਾਤੇ ॥੩॥

This is my prayer, O my Lord and Master; may I never forget You, O Peace-giving Lord. ||3||

ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ
ਜੇ ਸੁਆਮੀ ਤੁਧੁ ਭਾਵਾ ॥

Day and night, with each and every breath, I sing Your Glorious Praises, if it is pleasing to Your Will.

ਨਾਮੁ ਤੇਰਾ ਸੁਖੁ ਨਾਨਕੁ ਮਾਰੈ
ਸਾਹਿਬ ਤੁਠੈ ਪਾਵਾ ॥੪॥੧॥੪੮॥

Nanak begs for the peace of Your Name, O Lord and Master; as it is pleasing to Your Will, I shall attain it. ||4||1||48||

ਸੂਹੀ ਮਹਲਾ ੫ ॥

Soohee, Fifth Mahalaa:

ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ
ਥਾਨੁ ਤੇਰਾ ਕੇਹਾ ॥

Where is that place, where You are never forgotten, Lord?

ਆਠ ਪਹਰ ਜਿਤੁ ਤੁਧੁ ਧਿਆਈ
ਨਿਰਮਲ ਹੋਵੈ ਦੇਹਾ ॥੧॥

Twenty-four hours a day, they meditate on You, and their bodies become spotless and pure. ||1||

ਮੇਰੇ ਰਾਮ ਹਉ ਸੋ ਥਾਨੁ ਭਾਲਣ
ਆਇਆ ॥

O my Lord, I have come searching for that place.

ਖੋਜਤ ਖੋਜਤ ਭਇਆ ਸਾਧਸੰਗੁ
ਤਿਨੁ ਸਰਣਾਈ ਪਾਇਆ ॥੧॥
ਰਹਾਉ ॥

After seeking and searching, I found Sanctuary in the Saadh Sangat, the Company of the Holy. ||1||Pause||

ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ
ਤਿਲੁ ਨਹੀ ਕੀਮਤਿ ਪਾਈ ॥

Reading and reciting the Vedas, Brahma grew weary, but he did not find even a tiny bit of God's worth.

ਸਾਧਿਕ ਸਿਧ ਫਿਰਹਿ ਬਿਲਲਾਤੇ ਤੇ
ਭੀ ਮੋਹੇ ਮਾਈ ॥੨॥

The seekers and Siddhas wander around bewailing; they too are enticed by Maya. ||2||

ਦਸ ਅਉਤਾਰ ਰਾਜੇ ਹੋਇ ਵਰਤੇ
ਮਹਾਦੇਵ ਅਉਧੂਤਾ ॥

There were ten regal incarnations of Vishnu; and then there was Shiva, the renunciate.

ਤਿਨੁ ਭੀ ਅੰਤੁ ਨ ਪਾਇਓ ਤੇਰਾ
ਲਾਇ ਥਕੇ ਬਿਭੂਤਾ ॥੩॥

He did not find Your limits either, although he grew weary of smearing his body with ashes. ||3||

ਸਹਜ ਸੁਖ ਆਨੰਦ ਨਾਮ ਰਸ ਹਰਿ
ਸੰਤੀ ਮੰਗਲੁ ਗਾਇਆ ॥

Peace, poise and bliss are found in the subtle essence of the Naam. The Lord's Saints sing the songs of joy.

ਸਫਲ ਦਰਸਨੁ ਭੇਟਿਓ ਗੁਰ
ਨਾਨਕ ਤਾ ਮਨਿ ਤਨਿ ਹਰਿ ਹਰਿ
ਧਿਆਇਆ ॥੪॥੨॥੪੯॥

I have obtained the Fruitful Vision of Guru Nanak's Darshan, and with my mind and body I meditate on the Lord, Har, Har. ||4||2||49||

ਸੂਹੀ ਮਹਲਾ ੫ ॥

ਕਰਮ ਧਰਮ ਪਾਖੰਡ ਜੋ ਦੀਸਹਿ
ਤਿਨ ਜਮੁ ਜਾਗਾਤੀ ਲੂਟੈ ॥

ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ
ਨਿਮਖ ਸਿਮਰਤ ਜਿਤੁ ਛੂਟੈ ॥੧॥

ਸੰਤਹੁ ਸਾਗਰੁ ਪਾਰਿ ਉਤਰੀਐ ॥
ਜੇ ਕੋ ਬਚਨੁ ਕਮਾਵੈ ਸੰਤਨ ਕਾ
ਸੋ ਗੁਰ ਪਰਸਾਦੀ ਤਰੀਐ ॥੧॥
ਰਹਾਉ ॥

ਕੋਟਿ ਤੀਰਥ ਮਜਨ ਇਸਨਾਨਾ ਇਸੁ
ਕਲਿ ਮਹਿ ਮੈਲੁ ਭਰੀਜੈ ॥

ਸਾਧਸੰਗਿ ਜੋ ਹਰਿ ਗੁਣ ਗਾਵੈ ਸੋ
ਨਿਰਮਲੁ ਕਰਿ ਲੀਜੈ ॥੨॥

ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ
ਇਨ੍ ਪੜਿਆ ਮੁਕਤਿ ਨ ਹੋਈ ॥

ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ
ਕੀ ਨਿਰਮਲ ਸੋਈ ॥੩॥

ਖੜੀ ਬ੍ਰਾਹਮਣ ਸੂਦ ਵੈਸ ਉਪਦੇਸੁ
ਚਹੁ ਵਰਨਾ ਕਉ ਸਾਝਾ ॥

੭੪੮

ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ
ਮਹਿ ਘਟਿ ਘਟਿ ਨਾਨਕ ਮਾਝਾ
॥੪॥੩॥੫੦॥

ਸੂਹੀ ਮਹਲਾ ੫ ॥

ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ
ਓਇ ਰਾਮ ਨਾਮ ਰੰਗਿ ਰਾਤੇ ॥

Soohee, Fifth Mahalaa:

The religious rites, rituals and hypocrisies which are seen,
are plundered by the Messenger of Death, the ultimate tax
collector.

In the state of Nirvaanaa, sing the Kirtan of the Creator's
Praises; contemplating Him in meditation, even for an
instant, one is saved. ||1||

O Saints, cross over the world-ocean.

One who practices the Teachings of the Saints, by Guru's
Grace, is carried across. ||1||Pause||

Millions of cleansing baths at sacred shrines of pilgrimage
only fill the mortal with filth in this Dark Age of Kali Yuga.

One who sings the Glorious Praises of the Lord in
the Saadh Sangat, the Company of the Holy, becomes
spotlessly pure. ||2||

One may read all the books of the Vedas, the Bible,
the Simritees and the Shaastras, but they will not bring
liberation.

One who, as Gurmukh, chants the One Word, acquires a
spotlessly pure reputation. ||3||

The four castes - the Kh'shaatriyas, Brahmins, Soodras
and Vaishyas - are equal in respect to the teachings.

748

One who, as Gurmukh, chants the Naam, the Name of the
Lord, is saved. In this Dark Age of Kali Yuga, O Nanak,
God is permeating the hearts of each and every being.
||4||3||50||

Soohee, Fifth Mahalaa:

Whatever God causes to happen is accepted, by those who
are attuned to the Love of the Lord's Name.

ਤਿਨ੍ ਕੀ ਸੋਭਾ ਸਭਨੀ ਥਾਈ ਜਿਨ੍
ਪ੍ਰਭ ਕੇ ਚਰਣ ਪਰਾਤੇ ॥੧॥

Those who fall at the Feet of God are respected
everywhere. ||1||

ਮੇਰੇ ਰਾਮ ਹਰਿ ਸੰਤਾ ਜੇਵਡੁ ਨ
ਕੋਈ ॥

O my Lord, no one is as great as the Lord's Saints.

ਭਗਤਾ ਬਣਿ ਆਈ ਪ੍ਰਭ ਅਪਨੇ
ਸਿਉ ਜਲਿ ਥਲਿ ਮਹੀਅਲਿ ਸੋਈ
॥੧॥ ਰਹਾਉ ॥

The devotees are in harmony with their God; He is in the
water, the land, and the sky. ||1||Pause||

ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ
ਤਾ ਕੈ ਨੇੜਿ ਨ ਆਵੈ ॥

Millions of sinners have been saved in the Saadh Sangat,
the Company of the Holy; the Messenger of Death does
not even approach them.

ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍
ਹਰਿ ਸਿਉ ਆਣਿ ਮਿਲਾਵੈ ॥੨॥

Those who have been separated from the Lord, for
countless incarnations, are reunited with the Lord again. ||2||

ਮਾਇਆ ਮੋਹ ਭਰਮੁ ਭਉ ਕਾਟੈ ਸੰਤ
ਸਰਣਿ ਜੋ ਆਵੈ ॥

Attachment to Maya, doubt and fear are eradicated, when
one enters the Sanctuary of the Saints.

ਜੇਹਾ ਮਨੋਰਥੁ ਕਰਿ ਆਰਾਧੇ ਸੋ
ਸੰਤਨ ਤੇ ਪਾਵੈ ॥੩॥

Whatever wishes one harbors, are obtained from the
Saints. ||3||

ਜਨ ਕੀ ਮਹਿਮਾ ਕੇਤਕ ਬਰਨਉ ਜੋ
ਪ੍ਰਭ ਅਪਨੇ ਭਾਣੇ ॥

How can I describe the glory of the Lord's humble
servants? They are pleasing to their God.

ਕਹੁ ਨਾਨਕ ਜਿਨ ਸਤਿਗੁਰੁ
ਭੇਟਿਆ ਸੇ ਸਭ ਤੇ ਭਏ ਨਿਕਾਣੇ
॥੪॥੪॥੫੧॥

Says Nanak, those who meet the True Guru, become
independent of all obligations. ||4||4||51||

ਸੂਹੀ ਮਹਲਾ ੫ ॥

Soohee, Fifth Mahalaa:

ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ
ਪਏ ਤੇਰੀ ਸਰਣਾਈ ॥

Giving me Your Hand, You saved me from the terrible fire,
when I sought Your Sanctuary.

ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ
ਦੂਜੀ ਆਸ ਚੁਕਾਈ ॥੧॥

Deep within my heart, I respect Your strength; I have
abandoned all other hopes. ||1||

ਮੇਰੇ ਰਾਮ ਰਾਇ ਤੁਧੁ ਚਿਤਿ
ਆਇਐ ਉਬਰੇ ॥

O my Sovereign Lord, when You enter my consciousness,
I am saved.

ਤੇਰੀ ਟੇਕ ਭਰਵਾਸਾ ਤੁਮ੍ਹਰਾ
ਜਪਿ ਨਾਮੁ ਤੁਮ੍ਹਰਾ ਉਧਰੇ ॥੧॥
ਰਹਾਉ ॥

You are my support. I count on You. Meditating on You, I
am saved. ||1||Pause||

ਅੰਧ ਕੂਪ ਤੇ ਕਾਢਿ ਲੀਏ ਤੁਮੁ
ਆਪਿ ਭਏ ਕਿਰਪਾਲਾ ॥
ਸਾਰਿ ਸਮਾਲਿ ਸਰਬ ਸੁਖ ਦੀਏ
ਆਪਿ ਕਰੇ ਪ੍ਰਤਿਪਾਲਾ ॥੨॥

ਆਪਣੀ ਨਦਰਿ ਕਰੇ ਪਰਮੇਸਰੁ
ਬੰਧਨ ਕਾਟਿ ਛੁਡਾਏ ॥
ਆਪਣੀ ਭਗਤਿ ਪ੍ਰਭਿ ਆਪਿ
ਕਰਾਈ ਆਪੇ ਸੇਵਾ ਲਾਏ ॥੩॥

ਭਰਮੁ ਗਇਆ ਭੈ ਮੋਹ ਬਿਨਾਸੇ
ਮਿਟਿਆ ਸਗਲ ਵਿਸੁਰਾ ॥
ਨਾਨਕ ਦਇਆ ਕਰੀ ਸੁਖਦਾਤੈ
ਭੇਟਿਆ ਸਤਿਗੁਰੁ ਪੂਰਾ
॥੪॥੫॥੫੨॥

ਸੂਹੀ ਮਹਲਾ ੫ ॥
ਜਬ ਕਛੁ ਨ ਸੀਓ ਤਬ ਕਿਆ
ਕਰਤਾ ਕਵਨ ਕਰਮ ਕਰਿ
ਆਇਆ ॥
ਅਪਨਾ ਖੇਲੁ ਆਪਿ ਕਰਿ ਦੇਖੈ
ਠਾਕੁਰਿ ਰਚਨੁ ਰਚਾਇਆ ॥੧॥
ਮੇਰੇ ਰਾਮ ਰਾਇ ਮੁਝ ਤੇ ਕਛੁ
ਨ ਹੋਈ ॥
ਆਪੇ ਕਰਤਾ ਆਪਿ ਕਰਾਏ ਸਰਬ
ਨਿਰੰਤਰਿ ਸੋਈ ॥੧॥ ਰਹਾਉ ॥
ਗਣਤੀ ਗਣੀ ਨ ਛੂਟੈ ਕਤਹੂ ਕਾਚੀ
ਦੇਹ ਇਆਣੀ ॥
ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ
ਬਖਸ ਨਿਰਾਲੀ ॥੨॥
ਜੀਅ ਜੰਤ ਸਭ ਤੇਰੇ ਕੀਤੇ ਘਟਿ
ਘਟਿ ਤੁਹੀ ਧਿਆਈਐ ॥

You pulled me up out of the deep, dark pit. You have become merciful to me.

You care for me, and bless me with total peace; You Yourself cherish me. ||2||

The Transcendent Lord has blessed me with His Glance of Grace; breaking my bonds, He has delivered me.

God Himself inspires me to worship Him; He Himself inspires me to serve Him. ||3||

My doubts have gone, my fears and infatuations have been dispelled, and all my sorrows are gone.

O Nanak, the Lord, the Giver of peace has been merciful to me. I have met the Perfect True Guru. ||4||5||52||

Soohee, Fifth Mahalaa:

When nothing existed, what deeds were being done? And what karma caused anyone to be born at all?

The Lord Himself set His play in motion, and He Himself beholds it. He created the Creation. ||1||

O my Sovereign Lord, I cannot do anything at all by myself.

He Himself is the Creator, He Himself is the Cause. He is pervading deep within all. ||1||Pause||

If my account were to be judged, I would never be saved. My body is transitory and ignorant.

Take pity upon me, O Creator Lord God; Your Forgiving Grace is singular and unique. ||2||

You created all beings and creatures. Each and every heart meditates on You.

ਤੇਰੀ ਗਤਿ ਮਿਤਿ ਤੂਹੈ ਜਾਣਹਿ
ਕੁਦਰਤਿ ਕੀਮ ਨ ਪਾਈਐ ॥੩॥

Your condition and expanse are known only to You; the value of Your creative omnipotence cannot be estimated. ||3||

ਨਿਰਗੁਣੁ ਮੁਗਧੁ ਅਜਾਣੁ ਅਗਿਆਨੀ
ਕਰਮ ਧਰਮ ਨਹੀ ਜਾਣਾ ॥

I am worthless, foolish, thoughtless and ignorant. I know nothing about good actions and righteous living.

ਦਇਆ ਕਰਹੁ ਨਾਨਕੁ ਗੁਣ
ਗਾਵੈ ਮਿਠਾ ਲਗੈ ਤੇਰਾ ਭਾਣਾ
॥੪॥੬॥੫੩॥

Take pity on Nanak, that he may sing Your Glorious Praises; and that Your Will may seem sweet to him. ||4||6||53||

ਸੂਹੀ ਮਹਲਾ ੫ ॥

Soohee, Fifth Mahalaa:

੭੪੯

749

ਭਾਗਠੜੇ ਹਰਿ ਸੰਤ ਤੁਮਾਰੇ ਜਿਨ੍
ਘਰਿ ਧਨੁ ਹਰਿ ਨਾਮਾ ॥

Your Saints are very fortunate; their homes are filled with the wealth of the Lord's Name.

ਪਰਵਾਣੁ ਗਣੀ ਸੇਈ ਇਹ ਆਏ
ਸਫਲ ਤਿਨਾ ਕੇ ਕਾਮਾ ॥੧॥

Their birth is approved, and their actions are fruitful. ||1||

ਮੇਰੇ ਰਾਮ ਹਰਿ ਜਨ ਕੈ ਹਉ ਬਲਿ
ਜਾਈ ॥

O my Lord, I am a sacrifice to the humble servants of the Lord.

ਕੇਸਾ ਕਾ ਕਰਿ ਚਵਰੁ ਢੁਲਾਵਾ
ਚਰਣ ਧੂੜਿ ਮੁਖਿ ਲਾਈ ॥੧॥
ਰਹਾਉ ॥

I make my hair into a fan, and wave it over them; I apply the dust of their feet to my face. ||1||Pause||

ਜਨਮ ਮਰਣ ਦੁਹਰੂ ਮਹਿ ਨਾਹੀ ਜਨ
ਪਰਉਪਕਾਰੀ ਆਏ ॥

Those generous, humble beings are above both birth and death.

ਜੀਅ ਦਾਨੁ ਦੇ ਭਗਤੀ ਲਾਇਨਿ
ਹਰਿ ਸਿਉ ਲੈਨਿ ਮਿਲਾਏ ॥੨॥

They give the gift of the soul, and practice devotional worship; they inspire others to meet the Lord. ||2||

ਸਚਾ ਅਮਰੁ ਸਚੀ ਪਾਤਿਸਾਹੀ ਸਚੇ
ਸੇਤੀ ਰਾਤੇ ॥

True are their commands, and true are their empires; they are attuned to the Truth.

ਸਚਾ ਸੁਖੁ ਸਚੀ ਵਡਿਆਈ ਜਿਸ ਕੇ
ਸੇ ਤਿਨਿ ਜਾਤੇ ॥੩॥

True is their happiness, and true is their greatness. They know the Lord, to whom they belong. ||3||

ਪਖਾ ਫੇਰੀ ਪਾਣੀ ਢੋਵਾ ਹਰਿ ਜਨ
ਕੈ ਪੀਸਣੁ ਪੀਸਿ ਕਮਾਵਾ ॥

I wave the fan over them, carry water for them, and grind corn for the humble servants of the Lord.

ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ
ਜਨ ਦੇਖਣੁ ਪਾਵਾ ॥੪॥੭॥੫੪॥

Nanak offers this prayer to God - please, grant me the sight
of Your humble servants. ||4||7||54||

ਸੂਹੀ ਮਹਲਾ ੫ ॥

Soohee, Fifth Mahalaa:

ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ
ਕਰਣੈਹਾਰਾ ॥

The True Guru is the Transcendent Lord, the Supreme
Lord God; He Himself is the Creator Lord.

ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ
ਦਰਸਨ ਕਉ ਬਲਿਹਾਰਾ ॥੧॥

Your servant begs for the dust of Your feet. I am a sacrifice
to the Blessed Vision of Your Darshan. ||1||

ਮੇਰੇ ਰਾਮ ਰਾਇ ਜਿਉ ਰਾਖਹਿ
ਤਿਉ ਰਹੀਐ ॥

O my Sovereign Lord, as You keep me, so do I remain.

ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ
ਤੇਰਾ ਦਿਤਾ ਲਹੀਐ ॥੧॥ ਰਹਾਉ ॥

When it pleases You, I chant Your Name. You alone can
grant me peace. ||1||Pause||

ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ
ਜਿਸੁ ਤੂੰ ਆਪਿ ਕਰਾਇਹਿ ॥

Liberation, comfort and proper lifestyle come from serving
You; You alone cause us to serve You.

ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ
ਆਪੇ ਸਰਧਾ ਲਾਇਹਿ ॥੨॥

That place is heaven, where the Kirtan of the Lord's
Praises are sung. You Yourself instill faith into us. ||2||

ਸਿਮਰਿ ਸਿਮਰਿ ਸਿਮਰਿ ਨਾਮੁ
ਜੀਵਾ ਤਨੁ ਮਨੁ ਹੋਇ ਨਿਹਾਲਾ ॥

Meditating, meditating, meditating in remembrance on the
Naam, I live; my mind and body are enraptured.

ਚਰਣ ਕਮਲ ਤੇਰੇ ਧੋਇ ਧੋਇ ਪੀਵਾ
ਮੇਰੇ ਸਤਿਗੁਰ ਦੀਨ ਦਇਆਲਾ ॥੩॥

I wash Your Lotus Feet, and drink in this water, O my True
Guru, O Merciful to the meek. ||3||

ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ
ਜਿਤੁ ਤੁਮਰੈ ਦੁਆਰੈ ਆਇਆ ॥

I am a sacrifice to that most wonderful time when I came
to Your Door.

ਨਾਨਕ ਕਉ ਪ੍ਰਭ ਭਏ ਕ੍ਰਿਪਾਲਾ
ਸਤਿਗੁਰੁ ਪੂਰਾ ਪਾਇਆ
॥੪॥੮॥੫੫॥

God has become compassionate to Nanak; I have found
the Perfect True Guru. ||4||8||55||

ਸੂਹੀ ਮਹਲਾ ੫ ॥

Soohee, Fifth Mahalaa:

ਤੁਧੁ ਚਿਤਿ ਆਏ ਮਹਾ ਅਨੰਦਾ
ਜਿਸੁ ਵਿਸਰਹਿ ਸੇ ਮਰਿ ਜਾਏ ॥

When You come to mind, I am totally in bliss. One who
forgets You might just as well be dead.

ਦਇਆਲੁ ਹੋਵਹਿ ਜਿਸੁ ਉਪਰਿ
ਕਰਤੇ ਸੇ ਤੁਧੁ ਸਦਾ ਧਿਆਏ ॥੧॥

That being, whom You bless with Your Mercy, O Creator
Lord, constantly meditates on You. ||1||

ਮੇਰੇ ਸਾਹਿਬ ਤੂੰ ਮੈਂ ਮਾਣੁ ਨਿਮਾਣੀ ॥

O my Lord and Master, You are the honor of the dishonored such as me.

ਅਰਦਾਸਿ ਕਰੀ ਪ੍ਰਭ ਅਪਨੇ ਆਗੈ
ਸੁਣਿ ਸੁਣਿ ਜੀਵਾ ਤੇਰੀ ਬਾਣੀ
॥੧॥ ਰਹਾਉ ॥

I offer my prayer to You, God; listening, listening to the Word of Your Bani, I live. ||1||Pause||

ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ
ਦਰਸਨ ਕਉ ਬਲਿ ਜਾਈ ॥

May I become the dust of the feet of Your humble servants. I am a sacrifice to the Blessed Vision of Your Darshan.

ਅੰਮ੍ਰਿਤ ਬਚਨ ਰਿਚੈ ਉਰਿ ਧਾਰੀ
ਤਉ ਕਿਰਪਾ ਤੇ ਸੰਗੁ ਪਾਈ ॥੨॥

I enshrine Your Ambrosial Word within my heart. By Your Grace, I have found the Company of the Holy. ||2||

ਅੰਤਰ ਕੀ ਗਤਿ ਤੁਧੁ ਪਹਿ ਸਾਰੀ
ਤੁਧੁ ਜੇਵਡੁ ਅਵਰੁ ਨ ਕੋਈ ॥
ਜਿਸ ਨੋ ਲਾਇ ਲੈਹਿ ਸੇ ਲਾਗੈ
ਭਗਤੁ ਤੁਹਾਰਾ ਸੇਈ ॥੩॥

I place the state of my inner being before You; there is no other as great as You.

He alone is attached, whom You attach; he alone is Your devotee. ||3||

ਦੁਇ ਕਰ ਜੋੜਿ ਮਾਗਉ ਇਕੁ ਦਾਨਾ
ਸਾਹਿਬਿ ਤੁਠੈ ਪਾਵਾ ॥

With my palms pressed together, I beg for this one gift; O my Lord and Master, if it pleases You, I shall obtain it.

ਸਾਸਿ ਸਾਸਿ ਨਾਨਕੁ ਆਰਾਧੇ ਆਠ
ਪਹਰ ਗੁਣ ਗਾਵਾ ॥੪॥੯॥੫੬॥

With each and every breath, Nanak adores You; twenty-four hours a day, I sing Your Glorious Praises. ||4||9||56||

ਸੂਹੀ ਮਹਲਾ ੫ ॥

Soohee, Fifth Mahalaa:

ਜਿਸ ਕੇ ਸਿਰ ਉਪਰਿ ਤੂੰ ਸੁਆਮੀ
ਸੇ ਦੁਖੁ ਕੈਸਾ ਪਾਵੈ ॥

When You stand over our heads, O Lord and Master, how can we suffer in pain?

ਬੋਲਿ ਨ ਜਾਣੈ ਮਾਇਆ ਮਦਿ ਮਾਤਾ
ਮਰਣਾ ਚੀਤਿ ਨ ਆਵੈ ॥੧॥

The mortal being does not know how to chant Your Name - he is intoxicated with the wine of Maya, and the thought of death does not even enter his mind. ||1||

ਮੇਰੇ ਰਾਮ ਰਾਇ ਤੂੰ ਸੰਤਾ ਕਾ
ਸੰਤ ਤੇਰੇ ॥

O my Sovereign Lord, You belong to the Saints, and the Saints belong to You.

੭੫੦

750

ਤੇਰੇ ਸੇਵਕ ਕਉ ਭਉ ਕਿਛੁ
ਨਾਹੀ ਜਮੁ ਨਹੀ ਆਵੈ ਨੇਰੇ ॥੧॥
ਰਹਾਉ ॥

Your servant is not afraid of anything; the Messenger of Death cannot even approach him. ||1||Pause||

ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍
ਕਾ ਜਨਮ ਮਰਣ ਦੁਖੁ ਨਾਸਾ ॥
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ
ਕਾ ਦਿਲਾਸਾ ॥੨॥

ਨਾਮੁ ਧਿਆਇਨਿ ਸੁਖ ਫਲ
ਪਾਇਨਿ ਆਠ ਪਹਰ ਆਰਾਧਹਿ ॥

ਤੇਰੀ ਸਰਣਿ ਤੇਰੈ ਭਰਵਾਸੈ ਪੰਚ
ਦੁਸਟ ਲੈ ਸਾਧਹਿ ॥੩॥

ਗਿਆਨੁ ਧਿਆਨੁ ਕਿਛੁ ਕਰਮੁ ਨ
ਜਾਣਾ ਸਾਰ ਨ ਜਾਣਾ ਤੇਰੀ ॥

ਸਭ ਤੇ ਵਡਾ ਸਤਿਗੁਰੁ ਨਾਨਕੁ
ਜਿਨਿ ਕਲ ਰਾਖੀ ਮੇਰੀ
॥੪॥੧੦॥੫੭॥

ਸੂਹੀ ਮਹਲਾ ੫ ॥

ਸਗਲ ਤਿਆਗਿ ਗੁਰ ਸਰਣੀ
ਆਇਆ ਰਾਖਹੁ ਰਾਖਨਹਾਰੇ ॥

ਜਿਤੁ ਤੂ ਲਾਵਹਿ ਤਿਤੁ ਹਮ ਲਾਗਹ
ਕਿਆ ਏਹਿ ਜੰਤ ਵਿਚਾਰੇ ॥੧॥

ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥

ਕਰਿ ਕਿਰਪਾ ਗੁਰਦੇਵ ਦਇਆਲਾ
ਗੁਣ ਗਾਵਾ ਨਿਤ ਸੁਆਮੀ ॥੧॥
ਰਹਾਉ ॥

ਆਠ ਪਹਰ ਪ੍ਰਭੁ ਅਪਨਾ
ਧਿਆਈਐ ਗੁਰ ਪ੍ਰਸਾਦਿ ਭਉ
ਤਰੀਐ ॥

ਆਪੁ ਤਿਆਗਿ ਹੋਈਐ ਸਭ ਰੇਣਾ
ਜੀਵਤਿਆ ਇਉ ਮਰੀਐ ॥੨॥

ਸਫਲ ਜਨਮੁ ਤਿਸ ਕਾ ਜਗ ਭੀਤਰਿ
ਸਾਧਸੰਗਿ ਨਾਉ ਜਾਪੇ ॥

Those who are attuned to Your Love, O my Lord and Master, are released from the pains of birth and death.

No one can erase Your Blessings; the True Guru has given me this assurance. ||2||

Those who meditate on the Naam, the Name of the Lord, obtain the fruits of peace. Twenty-four hours a day, they worship and adore You.

In Your Sanctuary, with Your Support, they subdue the five villains. ||3||

I know nothing about wisdom, meditation and good deeds; I know nothing about Your excellence.

Guru Nanak is the greatest of all; He saved my honor in this Dark Age of Kali Yuga. ||4||10||57||

Soohee, Fifth Mahalaa:

Renouncing everything, I have come to the Guru's Sanctuary; save me, O my Savior Lord!

Whatever You link me to, to that I am linked; what can this poor creature do? ||1||

O my Dear Lord God, You are the Inner-knower, the Searcher of hearts.

Be Merciful to me, O Divine, Compassionate Guru, that I may constantly sing the Glorious Praises of my Lord and Master. ||1||Pause||

Twenty-four hours a day, I meditate on my God; by Guru's Grace, I cross over the terrifying world-ocean.

Renouncing self-conceit, I have become the dust of all men's feet; in this way, I die, while I am still alive. ||2||

How fruitful is the life of that being in this world, who chants the Name in the Saadh Sangat, the Company of the Holy.

ਸਗਲ ਮਨੋਰਥ ਤਿਸ ਕੇ ਪੂਰਨ ਜਿਸੁ
ਦਇਆ ਕਰੇ ਪ੍ਰਭੁ ਆਪੇ ॥੩॥

All desires are fulfilled, for the one who is blessed with
God's Kindness and Mercy. ||3||

ਦੀਨ ਦਇਆਲ ਕ੍ਰਿਪਾਲ ਪ੍ਰਭੁ
ਸੁਆਮੀ ਤੇਰੀ ਸਰਣਿ ਦਇਆਲਾ ॥

O Merciful to the meek, Kind and Compassionate Lord
God, I seek Your Sanctuary.

ਕਰਿ ਕਿਰਪਾ ਅਪਨਾ ਨਾਮੁ
ਦੀਜੈ ਨਾਨਕ ਸਾਧ ਰਵਾਲਾ
॥੪॥੧੧॥੫੮॥

Take pity upon me, and bless me with Your Name. Nanak
is the dust of the feet of the Holy. ||4||11||58||

ਰਾਗੁ ਸੂਹੀ ਅਸਟਪਦੀਆ ਮਹਲਾ ੧
ਘਰੁ ੧

Raag Soohee, Ashtapadee, First Mahalaa, First House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਸਭਿ ਅਵਗਣ ਮੈ ਗੁਣੁ ਨਹੀ ਕੋਈ ॥
ਕਿਉ ਕਰਿ ਕੰਤ ਮਿਲਾਵਾ ਹੋਈ ॥੧॥

I am totally without virtue; I have no virtue at all.

How can I meet my Husband Lord? ||1||

ਨਾ ਮੈ ਰੂਪੁ ਨ ਬੰਕੇ ਨੈਣਾ ॥
ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥
ਰਹਾਉ ॥

I have no beauty, no enticing eyes.

I do not have a noble family, good manners or a sweet
voice. ||1||Pause||

ਸਹਜਿ ਸੀਗਾਰ ਕਾਮਣਿ ਕਰਿ ਆਵੈ ॥
ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥

The soul-bride adorns herself with peace and poise.

But she is a happy soul-bride, only if her Husband Lord is
pleased with her. ||2||

ਨਾ ਤਿਸੁ ਰੂਪੁ ਨ ਰੇਖਿਆ ਕਾਈ ॥
ਅੰਤਿ ਨ ਸਾਹਿਬੁ ਸਿਮਰਿਆ
ਜਾਈ ॥੩॥

He has no form or feature;

at the very last instant, he cannot suddenly be
contemplated. ||3||

ਸੁਰਤਿ ਮਤਿ ਨਾਹੀ ਚਤੁਰਾਈ ॥
ਕਰਿ ਕਿਰਪਾ ਪ੍ਰਭੁ ਲਾਵਹੁ
ਪਾਈ ॥੪॥

I have no understanding, intellect or cleverness.

Have Mercy upon me, God, and attach me to Your Feet. ||4||

ਖਰੀ ਸਿਆਣੀ ਕੰਤ ਨ ਭਾਣੀ ॥

She may be very clever, but this does not please her
Husband Lord.

ਮਾਇਆ ਲਾਗੀ ਭਰਮਿ ਭੁਲਾਣੀ ॥੫॥

Attached to Maya, she is deluded by doubt. ||5||

ਹਉਮੈ ਜਾਈ ਤਾ ਕੰਤ ਸਮਾਈ ॥

But if she gets rid of her ego, then she merges in her
Husband Lord.

ਤਉ ਕਾਮਣਿ ਪਿਆਰੇ ਨਵ ਨਿਧਿ
ਪਾਈ ॥੬॥

Only then can the soul-bride obtain the nine treasures of
her Beloved. ||6||

ਅਨਿਕ ਜਨਮ ਬਿਛੁਰਤ ਦੁਖੁ
ਪਾਇਆ ॥

Separated from You for countless incarnations, I have
suffered in pain.

ਕਰੁ ਗਹਿ ਲੇਹੁ ਪ੍ਰੀਤਮ ਪ੍ਰਭ
ਰਾਇਆ ॥੭॥

Please take my hand, O my Beloved Sovereign Lord God. ||7||

ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥
ਜੈ ਭਾਵੈ ਪਿਆਰਾ ਤੈ ਰਾਵੇਸੀ
॥੮॥੧॥

Prays Nanak, the Lord is, and shall always be.

She alone is ravished and enjoyed, with whom the Beloved
Lord is pleased. ||8||1||

੨੫੧

751

ਸੂਹੀ ਮਹਲਾ ੧ ਘਰੁ ੯
ੴ ਸਤਿਗੁਰ ਪ੍ਰਸਾਦਿ ॥

Soohee, First Mahalaa, Ninth House:

One Universal Creator God.

By The Grace Of The True Guru:

ਕਚਾ ਰੰਗੁ ਕਸੁੰਭ ਕਾ ਥੋੜੜਿਆ
ਦਿਨ ਚਾਰਿ ਜੀਉ ॥

The color of safflower is transitory; it lasts for only a
few days.

ਵਿਣੁ ਨਾਵੈ ਭ੍ਰਮਿ ਭੁਲੀਆ ਠਗਿ
ਮੁਠੀ ਕੂੜਿਆਰਿ ਜੀਉ ॥

Without the Name, the false woman is deluded by doubt
and plundered by thieves.

ਸਚੇ ਸੇਤੀ ਰਤਿਆ ਜਨਮੁ ਨ ਦੂਜੀ
ਵਾਰ ਜੀਉ ॥੧॥

But those who are attuned to the True Lord, are not
reincarnated again. ||1||

ਰੰਗੇ ਕਾ ਕਿਆ ਰੰਗੀਐ ਜੇ ਰਤੇ
ਰੰਗੁ ਲਾਇ ਜੀਉ ॥

How can one who is already dyed in the color of the
Lord's Love, be colored any other color?

ਰੰਗਣ ਵਾਲਾ ਸੇਵੀਐ ਸਚੇ ਸਿਉ
ਚਿਤੁ ਲਾਇ ਜੀਉ ॥੧॥ ਰਹਾਉ ॥

So serve God the Dyer, and focus your consciousness on
the True Lord. ||1||Pause||

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ
ਧਨੁ ਨਾਹਿ ਜੀਉ ॥

You wander around in the four directions, but without the
good fortune of destiny, you shall never obtain wealth.

ਅਵਗਣਿ ਮੁਠੀ ਜੇ ਫਿਰਹਿ ਬਧਿਕ
ਥਾਇ ਨ ਪਾਹਿ ਜੀਉ ॥

If you are plundered by corruption and vice, you shall
wander around, but like a fugitive, you shall find no place
of rest.

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ
ਮਨ ਮਾਹਿ ਜੀਉ ॥੨॥

Only those who are protected by the Guru are saved; their
minds are attuned to the Word of the Shabad. ||2||

ਚਿਟੇ ਜਿਨ ਕੇ ਕਪੜੇ ਮੈਲੇ ਚਿਤ
ਕਠੋਰ ਜੀਉ ॥

Those who wear white clothes, but have filthy and stone-
hearted minds,

ਤਿਨ ਮੁਖਿ ਨਾਮੁ ਨ ਊਪਜੈ ਦੂਜੈ
ਵਿਆਪੇ ਚੋਰ ਜੀਉ ॥

may chant the Lord's Name with their mouths, but they are
engrossed in duality; they are thieves.

ਮੂਲੁ ਨ ਬੁਝਹਿ ਆਪਣਾ ਸੇ ਪਸੂਆ
ਸੋ ਢੋਰ ਜੀਉ ॥੩॥

They do not understand their own roots; they are beasts.
They are just animals! ||3||

ਨਿਤ ਨਿਤ ਖੁਸੀਆ ਮਨੁ ਕਰੇ ਨਿਤ
ਨਿਤ ਮੰਗੈ ਸੁਖ ਜੀਉ ॥

Constantly, continually, the mortal seeks pleasures.
Constantly, continually, he begs for peace.

ਕਰਤਾ ਚਿਤਿ ਨ ਆਵਈ ਫਿਰਿ
ਫਿਰਿ ਲਗਹਿ ਦੁਖ ਜੀਉ ॥

But he does not think of the Creator Lord, and so he is
overtaken by pain, again and again.

ਸੁਖ ਦੁਖ ਦਾਤਾ ਮਨਿ ਵਸੈ ਤਿਤੁ
ਤਨਿ ਕੈਸੀ ਭੁਖ ਜੀਉ ॥੪॥

But one, within whose mind the Giver of pleasure and pain
dwells - how can his body feel any need? ||4||

ਬਾਕੀ ਵਾਲਾ ਤਲਬੀਐ ਸਿਰਿ ਮਾਰੇ
ਜੰਦਾਰੁ ਜੀਉ ॥

One who has a karmic debt to pay off is summoned, and
the Messenger of Death smashes his head.

ਲੇਖਾ ਮੰਗੈ ਦੇਵਣਾ ਪੁਛੈ ਕਰਿ
ਬੀਚਾਰੁ ਜੀਉ ॥

When his account is called for, it has to be given. After it
is reviewed, payment is demanded.

ਸਚੇ ਕੀ ਲਿਵ ਉਬਰੈ ਬਖਸੇ
ਬਖਸਣਹਾਰੁ ਜੀਉ ॥੫॥

Only love for the True One will save you; the Forgiver
forgives. ||5||

ਅਨ ਕੋ ਕੀਜੈ ਮਿਤਤਾ ਖਾਕੁ ਰਲੈ
ਮਰਿ ਜਾਇ ਜੀਉ ॥

If you make any friend other than God, you shall die and
mingle with the dust.

ਬਹੁ ਰੰਗ ਦੇਖਿ ਭੁਲਾਇਆ ਭੁਲਿ
ਭੁਲਿ ਆਵੈ ਜਾਇ ਜੀਉ ॥

Gazing upon the many games of love, you are beguiled
and bewildered; you come and go in reincarnation.

ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ
ਮਿਲਾਇ ਜੀਉ ॥੬॥

Only by God's Grace can you be saved. By His Grace, He
unites in His Union. ||6||

ਗਾਫਲ ਗਿਆਨ ਵਿਹੁਣਿਆ ਗੁਰ
ਬਿਨੁ ਗਿਆਨੁ ਨ ਭਾਲਿ ਜੀਉ ॥

O careless one, you are totally lacking any wisdom; do not
seek wisdom without the Guru.

ਖਿੰਚੋਤਾਣਿ ਵਿਗੁਚੀਐ ਬੁਰਾ ਭਲਾ
ਦੁਇ ਨਾਲਿ ਜੀਉ ॥

By indecision and inner conflict, you shall come to ruin.
Good and bad both pull at you.

ਬਿਨੁ ਸਬਦੈ ਭੈ ਰਤਿਆ ਸਭ ਜੋਰੀ
ਜਮਕਾਲਿ ਜੀਉ ॥੭॥

Without being attuned to the Word of the Shabad and the
Fear of God, all come under the gaze of the Messenger of
Death. ||7||

ਜਿਨਿ ਕਰਿ ਕਾਰਣੁ ਧਾਰਿਆ ਸਭਸੈ
ਦੇਇ ਆਧਾਰੁ ਜੀਉ ॥

ਸੋ ਕਿਉ ਮਨਹੁ ਵਿਸਾਰੀਐ ਸਦਾ
ਸਦਾ ਦਾਤਾਰੁ ਜੀਉ ॥

ਨਾਨਕ ਨਾਮੁ ਨ ਵੀਸਰੈ ਨਿਧਾਰਾ
ਆਧਾਰੁ ਜੀਉ ॥੮॥੧॥੨॥

ਸੂਹੀ ਮਹਲਾ ੧ ਕਾਫੀ ਘਰੁ ੧੦
ੴ ਸਤਿਗੁਰ ਪ੍ਰਸਾਦਿ ॥

ਮਾਣਸ ਜਨਮੁ ਦੁਲੰਭੁ ਗੁਰਮੁਖਿ
ਪਾਇਆ ॥

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ
ਭਾਇਆ ॥੧॥

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥

ਪਤਿ ਪਾਏ ਦਰਬਾਰਿ ਸਤਿਗੁਰ
ਸਬਦਿ ਭੈ ॥੧॥ ਰਹਾਉ ॥

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ
ਭਾਇਆ ॥

੨੫੨

ਲਾਲਿ ਰਤਾ ਮਨੁ ਮਾਨਿਆ ਗੁਰੁ
ਪੂਰਾ ਪਾਇਆ ॥੨॥

ਹਉ ਜੀਵਾ ਗੁਣ ਸਾਰਿ ਅੰਤਰਿ
ਤੂ ਵਸੈ ॥

ਤੂੰ ਵਸਹਿ ਮਨ ਮਾਹਿ ਸਹਜੇ
ਰਸਿ ਰਸੈ ॥੩॥

ਮੂਰਖ ਮਨ ਸਮਝਾਇ ਆਖਉ
ਕੋਤੜਾ ॥

He who created the creation and sustains it, gives
sustenance to all.

How can you forget Him from your mind? He is the Great
Giver, forever and ever.

Nanak shall never forget the Naam, the Name of the Lord,
the Support of the unsupported. ||8||1||2||

Soohee, First Mahalaa, Kaafee, Tenth House:

One Universal Creator God.

By The Grace Of The True Guru:

For if you depart with virtue, then pain shall never afflict
you. ||5||

The mind and body are dyed in the deep red color of
devotional love, if it pleases the True Guru. ||1||

He departs with his life embellished and successful, taking
the merchandise of the True Name.

He is honored in the Darbaar, the Royal Court, of the Lord,
through the Shabad, the Word of the True Guru, and the
Fear of God. ||1||Pause||

One who praises the True Lord with his mind and body,
pleases the Mind of the True Lord.

752

Attuned to the Beloved Lord, the mind is appeased, and
finds the Perfect Guru. ||2||

I live, by cherishing Your Glorious Virtues; You dwell
deep within me.

You dwell within my mind, and so it naturally celebrates
in joyful delight. ||3||

O my foolish mind, how can I teach and instruct you?

ਗੁਰਮੁਖਿ ਹਰਿ ਗੁਣ ਗਾਇ ਰੰਗਿ
ਰੰਗੇਤੜਾ ॥੪॥

As Gurmukh, sing the Glorious Praises of the Lord, and so become attuned to His Love. ||4||

ਨਿਤ ਨਿਤ ਰਿਚੈ ਸਮਾਲਿ ਪ੍ਰੀਤਮੁ
ਆਪਣਾ ॥

Continually, continuously, remember and cherish your Beloved Lord in your heart.

ਜੇ ਚਲਹਿ ਗੁਣ ਨਾਲਿ ਨਾਹੀ ਦੁਖੁ
ਸੰਤਾਪਣਾ ॥੫॥

For if you depart with virtue, then pain shall never afflict you. ||5||

ਮਨਮੁਖ ਭਰਮਿ ਭੁਲਾਣਾ ਨਾ ਤਿਸੁ
ਰੰਗੁ ਹੈ ॥

The self-willed manmukh wanders around, deluded by doubt; he does not enshrine love for the Lord.

ਮਰਸੀ ਹੋਇ ਵਿਡਾਣਾ ਮਨਿ ਤਨਿ
ਭੰਗੁ ਹੈ ॥੬॥

He dies as a stranger to his own self, and his mind and body are spoiled. ||6||

ਗੁਰ ਕੀ ਕਾਰ ਕਮਾਇ ਲਾਹਾ ਘਰਿ
ਆਣਿਆ ॥

Performing service to the Guru, you shall go home with the profit.

ਗੁਰਬਾਣੀ ਨਿਰਬਾਣੁ ਸਬਦਿ
ਪਛਾਣਿਆ ॥੭॥

Through the Word of the Guru's Bani, and the Shabad, the Word of God, the state of Nirvaanaa is attained. ||7||

ਇਕ ਨਾਨਕ ਕੀ ਅਰਦਾਸਿ ਜੇ ਤੁਧੁ
ਭਾਵਸੀ ॥

Nanak makes this one prayer: if it pleases Your Will,

ਮੈ ਦੀਜੈ ਨਾਮ ਨਿਵਾਸੁ ਹਰਿ ਗੁਣ
ਗਾਵਸੀ ॥੮॥੧॥੩॥

bless me with a home in Your Name, Lord, that I may sing Your Glorious Praises. ||8||1||3||

ਸੂਹੀ ਮਹਲਾ ੧ ॥

Soohee, First Mahalaa:

ਜਿਉ ਆਰਣਿ ਲੋਹਾ ਪਾਇ ਭੰਨਿ
ਘੜਾਈਐ ॥

As iron is melted in the forge and re-shaped,

ਤਿਉ ਸਾਕਤੁ ਜੋਨੀ ਪਾਇ ਭਵੈ
ਭਵਾਈਐ ॥੧॥

so is the godless materialist reincarnated, and forced to wander aimlessly. ||1||

ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥

Without understanding, everything is suffering, earning only more suffering.

ਹਉਮੈ ਆਵੈ ਜਾਇ ਭਰਮਿ
ਭੁਲਾਵਣਾ ॥੧॥ ਰਹਾਉ ॥

In his ego, he comes and goes, wandering in confusion, deluded by doubt. ||1||Pause||

ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ
ਧਿਆਈਐ ॥

You save those who are Gurmukh, O Lord, through meditation on Your Naam.

ਮੇਲਹਿ ਤੁਝਹਿ ਰਜਾਇ ਸਬਦੁ
ਕਮਾਈਐ ॥੨॥

You blend with Yourself, by Your Will, those who practice
the Word of the Shabad. ||2||

ਤੂੰ ਕਰਿ ਕਰਿ ਵੇਖਹਿ ਆਪਿ ਦੇਹਿ
ਸੁ ਪਾਈਐ ॥

You created the Creation, and You Yourself gaze upon it;
whatever You give, is received.

ਤੂ ਦੇਖਹਿ ਥਾਪਿ ਉਥਾਪਿ ਦਰਿ
ਬੀਨਾਈਐ ॥੩॥

You watch, establish and disestablish; You keep all in Your
vision at Your Door. ||3||

ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥
ਇਹੁ ਕਿਥੈ ਘਰੁ ਅਉਤਾਕੁ ਮਹਲੁ ਨ
ਪਾਈਐ ॥੪॥

The body shall turn to dust, and the soul shall fly away.
So where are their homes and resting places now? They do
not find the Mansion of the Lord's Presence, either. ||4||

ਦਿਹੁ ਦੀਵੀ ਅੰਧ ਘੋਰੁ ਘਬੁ
ਮੁਹਾਈਐ ॥

In the pitch darkness of broad daylight, their wealth is
being plundered.

ਗਰਬਿ ਮੁਸੈ ਘਰੁ ਚੋਰੁ ਕਿਸੁ
ਰੂਆਈਐ ॥੫॥

Pride is looting their homes like a thief; where can they file
their complaint? ||5||

ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ
ਜਗਾਈਐ ॥

The thief does not break into the home of the Gurmukh; he
is awake in the Name of the Lord.

ਸਬਦਿ ਨਿਵਾਰੀ ਆਗਿ ਜੋਤਿ
ਦੀਪਾਈਐ ॥੬॥

The Word of the Shabad puts out the fire of desire; God's
Light illuminates and enlightens. ||6||

ਲਾਲੁ ਰਤਨੁ ਹਰਿ ਨਾਮੁ ਗੁਰਿ
ਸੁਰਤਿ ਬੁਝਾਈਐ ॥

The Naam, the Name of the Lord, is a jewel, a ruby; the
Guru has taught me the Word of the Shabad.

ਸਦਾ ਰਹੈ ਨਿਹਕਾਮੁ ਜੇ ਗੁਰਮਤਿ
ਪਾਈਐ ॥੭॥

One who follows the Guru's Teachings remains forever
free of desire. ||7||

ਰਾਤਿ ਦਿਹੈ ਹਰਿ ਨਾਉ ਮੰਨਿ
ਵਸਾਈਐ ॥

Night and day, enshrine the Lord's Name within your mind.

ਨਾਨਕ ਮੇਲਿ ਮਿਲਾਇ ਜੇ ਤੁਧੁ
ਭਾਈਐ ॥੮॥੨॥੪॥

Please unite Nanak in Union, O Lord, if it is pleasing to
Your Will. ||8||2||4||

ਸੂਹੀ ਮਹਲਾ ੧ ॥

Soohee, First Mahalaa:

ਮਨਹੁ ਨ ਨਾਮੁ ਵਿਸਾਰਿ ਅਹਿਨਿਸਿ
ਧਿਆਈਐ ॥

Never forget the Naam, the Name of the Lord, from your
mind; night and day, meditate on it.

ਜਿਉ ਰਾਖਹਿ ਕਿਰਪਾ ਧਾਰਿ ਤਿਵੈ
ਸੁਖੁ ਪਾਈਐ ॥੧॥

As You keep me, in Your Merciful Grace, so do I find
peace. ||1||

ਮੈ ਅੰਧੁਲੇ ਹਰਿ ਨਾਮੁ ਲਕੁਟੀ
ਟੋਹਣੀ ॥

I am blind, and the Lord's Name is my cane.

ਰਹਉ ਸਾਹਿਬ ਕੀ ਟੇਕ ਨ ਮੋਹੈ
ਮੋਹਣੀ ॥੧॥ ਰਹਾਉ ॥

I remain under the Sheltering Support of my Lord and
Master; I am not enticed by Maya the enticer. ||1||Pause||

ਜਹ ਦੇਖਉ ਤਹ ਨਾਲਿ ਗੁਰਿ
ਦੇਖਾਲਿਆ ॥

Wherever I look, there the Guru has shown me that God is
always with me.

ਅੰਤਰਿ ਬਾਹਰਿ ਭਾਲਿ ਸਬਦਿ
ਨਿਹਾਲਿਆ ॥੨॥

Searching inwardly and outwardly as well, I came to see
Him, through the Word of the Shabad. ||2||

ਸੇਵੀ ਸਤਿਗੁਰ ਭਾਇ ਨਾਮੁ
ਨਿਰੰਜਨਾ ॥

So serve the True Guru with love, through the Immaculate
Naam, the Name of the Lord.

ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ
ਭੰਜਨਾ ॥੩॥

As it pleases You, so by Your Will, You destroy my doubts
and fears. ||3||

ਜਨਮਤ ਹੀ ਦੁਖੁ ਲਾਗੈ ਮਰਣਾ
ਆਇ ਕੈ ॥

At the very moment of birth, he is afflicted with pain, and
in the end, he comes only to die.

ਜਨਮੁ ਮਰਣੁ ਪਰਵਾਣੁ ਹਰਿ ਗੁਣ
ਗਾਇ ਕੈ ॥੪॥

Birth and death are validated and approved, singing the
Glorious Praises of the Lord. ||4||

ਹਉ ਨਾਹੀ ਤੂ ਹੋਵਹਿ ਤੁਧ ਹੀ
ਸਾਜਿਆ ॥

When there is no ego, there You are; You fashioned all of
this.

੭੫੩

753

ਆਪੇ ਥਾਪਿ ਉਥਾਪਿ ਸਬਦਿ
ਨਿਵਾਜਿਆ ॥੫॥

You Yourself establish and disestablish; through the Word
of Your Shabad, You elevate and exalt. ||5||

ਦੇਹੀ ਭਸਮ ਰੁਲਾਇ ਨ ਜਾਪੀ ਕਹ
ਗਇਆ ॥

When the body rolls in the dust, it is not known where the
soul has gone.

ਆਪੇ ਰਹਿਆ ਸਮਾਇ ਸੋ ਵਿਸਮਾਦੁ
ਭਇਆ ॥੬॥

He Himself is permeating and pervading; this is wonderful
and amazing! ||6||

ਤੂੰ ਨਾਹੀ ਪ੍ਰਭ ਦੂਰਿ ਜਾਣਹਿ
ਸਭ ਤੂ ਹੈ ॥

You are not far away, God; You know everything.

ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ
ਤੂ ਹੈ ॥੭॥

The Gurmukh sees You ever-present; You are deep within the nucleus of our inner self. ||7||

ਮੈਂ ਦੀਜੈ ਨਾਮ ਨਿਵਾਸੁ ਅੰਤਰਿ
ਸਾਂਤਿ ਹੋਇ ॥

Please, bless me with a home in Your Name; may my inner self be at peace.

ਗੁਣ ਗਾਵੈ ਨਾਨਕ ਦਾਸੁ ਸਤਿਗੁਰੁ
ਮਤਿ ਦੇਇ ॥੮॥੩॥੫॥

May slave Nanak sing Your Glorious Praises; O True Guru, please share the Teachings with me. ||8||3||5||

ਰਾਗੁ ਸੂਹੀ ਮਹਲਾ ੩ ਘਰੁ ੧
ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

Raag Soohee, Third Mahalaa, First House, Ashtapadees:

One Universal Creator God.

By The Grace Of The True Guru:

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ
ਸਤਿਗੁਰ ਨਾਮੁ ਨ ਜਾਪੈ ॥

Everything comes from the Naam, the Name of the Lord; without the True Guru, the Naam is not experienced.

ਗੁਰ ਕਾ ਸਬਦੁ ਮਹਾ ਰਸੁ ਮੀਠਾ
ਬਿਨੁ ਚਾਖੇ ਸਾਦੁ ਨ ਜਾਪੈ ॥

The Word of the Guru's Shabad is the sweetest and most sublime essence, but without tasting it, its flavor cannot be experienced.

ਕਉਡੀ ਬਦਲੈ ਜਨਮੁ ਗਵਾਇਆ
ਚੀਨਸਿ ਨਾਹੀ ਆਪੈ ॥

He wastes this human life in exchange for a mere shell; he does not understand his own self.

ਗੁਰਮੁਖਿ ਹੋਵੈ ਤਾ ਏਕੋ ਜਾਣੈ
ਹਉਮੈ ਦੁਖੁ ਨ ਸੰਤਾਪੈ ॥੧॥

But, if he becomes Gurmukh, then he comes to know the One Lord, and the disease of egotism does not afflict him. ||1||

ਬਲਿਹਾਰੀ ਗੁਰ ਅਪਣੇ ਵਿਟਹੁ
ਜਿਨਿ ਸਾਚੇ ਸਿਉ ਲਿਵ ਲਾਈ ॥

I am a sacrifice to my Guru, who has lovingly attached me to the True Lord.

ਸਬਦੁ ਚੀਨਿ ਆਤਮੁ ਪਰਗਾਸਿਆ
ਸਹਜੇ ਰਹਿਆ ਸਮਾਈ ॥੧॥
ਰਹਾਉ ॥

Concentrating on the Word of the Shabad, the soul is illumined and enlightened. I remain absorbed in celestial ecstasy. ||1||Pause||

ਗੁਰਮੁਖਿ ਗਾਵੈ ਗੁਰਮੁਖਿ ਬੁਝੈ
ਗੁਰਮੁਖਿ ਸਬਦੁ ਬੀਚਾਰੇ ॥

The Gurmukh sings the Praises of the Lord; the Gurmukh understands. The Gurmukh contemplates the Word of the Shabad.

ਜੀਉ ਪਿੰਡੁ ਸਭੁ ਗੁਰ ਤੇ ਉਪਜੈ
ਗੁਰਮੁਖਿ ਕਾਰਜ ਸਵਾਰੇ ॥

Body and soul are totally rejuvenated through the Guru; the Gurmukh's affairs are resolved in his favor.

ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ
ਖਟੇ ਸੰਸਾਰੇ ॥

The blind self-willed manmukh acts blindly, and earns only poison in this world.

ਮਾਇਆ ਮੋਹਿ ਸਦਾ ਦੁਖੁ ਪਾਏ
ਬਿਨੁ ਗੁਰ ਅਤਿ ਪਿਆਰੇ ॥੨॥

Enticed by Maya, he suffers in constant pain, without the
most Beloved Guru. ||2||

ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ
ਸਤਿਗੁਰ ਭਾਏ ॥

He alone is a selfless servant, who serves the True Guru,
and walks in harmony with the True Guru's Will.

ਸਾਚਾ ਸਬਦੁ ਸਿਫਤਿ ਹੈ ਸਾਚੀ
ਸਾਚਾ ਮੰਨਿ ਵਸਾਏ ॥

The True Shabad, the Word of God, is the True Praise of
God; enshrine the True Lord within your mind.

ਸਚੀ ਬਾਣੀ ਗੁਰਮੁਖਿ ਆਖੈ ਹਉਮੈ
ਵਿਚਹੁ ਜਾਏ ॥

The Gurmukh speaks the True Word of Gurbani, and
egotism departs from within.

ਆਪੇ ਦਾਤਾ ਕਰਮੁ ਹੈ ਸਾਚਾ ਸਾਚਾ
ਸਬਦੁ ਸੁਣਾਏ ॥੩॥

He Himself is the Giver, and True are His actions. He
proclaims the True Word of the Shabad. ||3||

ਗੁਰਮੁਖਿ ਘਾਲੇ ਗੁਰਮੁਖਿ ਖਟੇ
ਗੁਰਮੁਖਿ ਨਾਮੁ ਜਪਾਏ ॥

The Gurmukh works, and the Gurmukh earns; the
Gurmukh inspires others to chant the Naam.

ਸਦਾ ਅਲਿਪਤੁ ਸਾਚੈ ਰੰਗਿ ਰਾਤਾ
ਗੁਰ ਕੈ ਸਹਜਿ ਸੁਭਾਏ ॥

He is forever unattached, imbued with the Love of the
True Lord, intuitively in harmony with the Guru.

ਮਨਮੁਖੁ ਸਦ ਹੀ ਕੂੜੇ ਬੋਲੈ ਬਿਖੁ
ਬੀਜੈ ਬਿਖੁ ਖਾਏ ॥

The self-willed manmukh always tells lies; he plants the
seeds of poison, and eats only poison.

ਜਮਕਾਲਿ ਬਾਧਾ ਤ੍ਰਿਸਨਾ ਦਾਧਾ
ਬਿਨੁ ਗੁਰ ਕਵਣੁ ਛੁਡਾਏ ॥੪॥

He is bound and gagged by the Messenger of Death, and
burnt in the fire of desire; who can save him, except the
Guru? ||4||

ਸਚਾ ਤੀਰਥੁ ਜਿਤੁ ਸਤ ਸਰਿ
ਨਾਵਣੁ ਗੁਰਮੁਖਿ ਆਪਿ ਬੁਝਾਏ ॥

True is that place of pilgrimage, where one bathes in the
pool of Truth, and achieves self-realization as Gurmukh.
The Gurmukh understands his own self.

ਅਠਸਠਿ ਤੀਰਥ ਗੁਰ ਸਬਦਿ
ਦਿਖਾਏ ਤਿਤੁ ਨਾਤੈ ਮਲੁ ਜਾਏ ॥

The Lord has shown that the Word of the Guru's Shabad is
the sixty-eight sacred shrines of pilgrimage; bathing in it,
filth is washed away.

ਸਚਾ ਸਬਦੁ ਸਚਾ ਹੈ ਨਿਰਮਲੁ ਨਾ
ਮਲੁ ਲਗੈ ਨ ਲਾਏ ॥

True and Immaculate is the True Word of His Shabad; no
filth touches or clings to Him.

ਸਚੀ ਸਿਫਤਿ ਸਚੀ ਸਾਲਾਹ ਪੂਰੇ
ਗੁਰ ਤੇ ਪਾਏ ॥੫॥

True Praise, True Devotional Praise, is obtained from the
Perfect Guru. ||5||

ਤਨੁ ਮਨੁ ਸਭੁ ਕਿਛੁ ਹਰਿ ਤਿਸੁ
ਕੇਰਾ ਦੁਰਮਤਿ ਕਹਣੁ ਨ ਜਾਏ ॥

Body, mind, everything belongs to the Lord; but the evil-
minded ones cannot even say this.

ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ
ਵਿਚਹੁ ਜਾਏ ॥

If such is the Hukam of the Lord's Command, then one
becomes pure and spotless, and the ego is taken away
from within.

ਗੁਰ ਕੀ ਸਾਖੀ ਸਹਜੇ ਚਾਖੀ
ਤ੍ਰਿਸਨਾ ਅਗਨਿ ਬੁਝਾਏ ॥

ਗੁਰ ਕੈ ਸਬਦਿ ਰਾਤਾ ਸਹਜੇ ਮਾਤਾ
ਸਹਜੇ ਰਹਿਆ ਸਮਾਏ ॥੬॥

੭੫੪

ਹਰਿ ਕਾ ਨਾਮੁ ਸਤਿ ਕਰਿ ਜਾਣੈ
ਗੁਰ ਕੈ ਭਾਇ ਪਿਆਰੇ ॥

ਸਚੀ ਵਡਿਆਈ ਗੁਰ ਤੇ ਪਾਈ ਸਚੈ
ਨਾਇ ਪਿਆਰੇ ॥

ਏਕੋ ਸਚਾ ਸਭ ਮਹਿ ਵਰਤੈ ਵਿਰਲਾ
ਕੋ ਵੀਚਾਰੇ ॥

ਆਪੇ ਮੇਲਿ ਲਏ ਤਾ ਬਖਸੇ ਸਚੀ
ਭਗਤਿ ਸਵਾਰੇ ॥੭॥

ਸਭੇ ਸਚੁ ਸਚੁ ਸਚੁ ਵਰਤੈ ਗੁਰਮੁਖਿ
ਕੋਈ ਜਾਣੈ ॥

ਜੰਮਣ ਮਰਣਾ ਹੁਕਮੇ ਵਰਤੈ
ਗੁਰਮੁਖਿ ਆਪੁ ਪਛਾਣੈ ॥

ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ
ਇਛੈ ਸੋ ਫਲੁ ਪਾਏ ॥

ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ
ਵਿਚਹੁ ਆਪੁ ਗਵਾਏ ॥੮॥੧॥

ਸੂਹੀ ਮਹਲਾ ੩ ॥

ਕਾਇਆ ਕਾਮਣਿ ਅਤਿ ਸੁਆਲਿਉ
ਪਿਰੁ ਵਸੈ ਜਿਸੁ ਨਾਲੇ ॥

ਪਿਰ ਸਚੇ ਤੇ ਸਦਾ ਸੁਹਾਗਣਿ ਗੁਰ
ਕਾ ਸਬਦੁ ਸਮਾਲੇ ॥

ਹਰਿ ਕੀ ਭਗਤਿ ਸਦਾ ਰੰਗਿ ਰਾਤਾ
ਹਉਮੈ ਵਿਚਹੁ ਜਾਲੇ ॥੧॥

ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥

I have intuitively tasted the Guru's Teachings, and the fire
of my desire has been quenched.

Attuned to the Word of the Guru's Shabad, one is naturally
intoxicated, merging imperceptibly into the Lord. ||6||

754

The Name of the Lord is known as True, through the Love
of the Beloved Guru.

True Glorious Greatness is obtained from the Guru,
through the Beloved True Name.

The One True Lord is permeating and pervading among
all; how rare is the one who contemplates this.

The Lord Himself unites us in Union, and forgives us; He
embellishes us with true devotional worship. ||7||

All is Truth; Truth, and Truth alone is pervading; how rare
is the Gurmukh who knows this.

Birth and death occur by the Hukam of His Command; the
Gurmukh understands his own self.

He meditates on the Naam, the Name of the Lord, and so
pleases the True Guru. He receives whatever rewards he
desires.

O Nanak, one who eradicates self-conceit from within, has
everything. ||8||1||

Soohee, Third Mahalaa:

The body-bride is very beautiful; she dwells with her
Husband Lord.

She becomes the happy soul-bride of her True Husband
Lord, contemplating the Word of the Guru's Shabad.

The Lord's devotee is forever attuned to the Lord's Love;
her ego is burnt away from within. ||1||

Waaho! Waaho! Blessed, blessed is the Word of the Perfect
Guru's Bani.

ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ
॥੧॥ ਰਹਾਉ ॥

It wells up and springs forth from the Perfect Guru, and merges into Truth. ||1||Pause||

ਕਾਇਆ ਅੰਦਰਿ ਸਭੁ ਕਿਛੁ ਵਸੈ
ਖੰਡ ਮੰਡਲ ਪਾਤਾਲਾ ॥

Everything is within the Lord - the continents, worlds and nether regions.

ਕਾਇਆ ਅੰਦਰਿ ਜਗਜੀਵਨ ਦਾਤਾ
ਵਸੈ ਸਭਨਾ ਕਰੇ ਪ੍ਰਤਿਪਾਲਾ ॥

The Life of the World, the Great Giver, dwells within the body; He is the Cherisher of all.

ਕਾਇਆ ਕਾਮਣਿ ਸਦਾ ਸੁਹੇਲੀ
ਗੁਰਮੁਖਿ ਨਾਮੁ ਸਮਾਲਾ ॥੨॥

The body-bride is eternally beautiful; the Gurmukh contemplates the Naam. ||2||

ਕਾਇਆ ਅੰਦਰਿ ਆਪੇ ਵਸੈ ਅਲਖੁ
ਨ ਲਖਿਆ ਜਾਈ ॥

The Lord Himself dwells within the body; He is invisible and cannot be seen.

ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ
ਭਾਲਣਿ ਜਾਈ ॥

The foolish self-willed manmukh does not understand; he goes out searching for the Lord externally.

ਸਤਿਗੁਰੁ ਸੇਵੇ ਸਦਾ ਸੁਖੁ ਪਾਏ
ਸਤਿਗੁਰਿ ਅਲਖੁ ਦਿਤਾ ਲਖਾਈ
॥੩॥

One who serves the True Guru is always at peace; the True Guru has shown me the Invisible Lord. ||3||

ਕਾਇਆ ਅੰਦਰਿ ਰਤਨ ਪਦਾਰਥ
ਭਗਤਿ ਭਰੇ ਭੰਡਾਰਾ ॥

Within the body there are jewels and precious treasures, the over-flowing treasure of devotion.

ਇਸੁ ਕਾਇਆ ਅੰਦਰਿ ਨਉਖੰਡ
ਪ੍ਰਿਥਮੀ ਹਾਟ ਪਟਣ ਬਾਜਾਰਾ ॥

Within this body are the nine continents of the earth, its markets, cities and streets.

ਇਸੁ ਕਾਇਆ ਅੰਦਰਿ ਨਾਮੁ ਨਉ
ਨਿਧਿ ਪਾਈਐ ਗੁਰ ਕੈ ਸਬਦਿ
ਵੀਚਾਰਾ ॥੪॥

Within this body are the nine treasures of the Naam; contemplating the Word of the Guru's Shabad, it is obtained. ||4||

ਕਾਇਆ ਅੰਦਰਿ ਤੋਲਿ ਤੁਲਾਵੈ
ਆਪੇ ਤੋਲਣਹਾਰਾ ॥

Within the body, the Lord estimates the weight; He Himself is the weigher.

ਇਹੁ ਮਨੁ ਰਤਨੁ ਜਵਾਹਰ ਮਾਣਕੁ
ਤਿਸ ਕਾ ਮੋਲੁ ਅਫਾਰਾ ॥

This mind is the jewel, the gem, the diamond; it is absolutely priceless.

ਮੋਲਿ ਕਿਤ ਹੀ ਨਾਮੁ ਪਾਈਐ ਨਾਹੀ
ਨਾਮੁ ਪਾਈਐ ਗੁਰ ਬੀਚਾਰਾ ॥੫॥

The Naam, the Name of the Lord, cannot be purchased at any price; the Naam is obtained by contemplating the Guru. ||5||

ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ
ਸਭ ਭਰਮਿ ਭੁਲਾਈ ॥

One who becomes Gurmukh searches this body; all others just wander around in confusion.

ਜਿਸ ਨੇ ਦੇਇ ਸੋਈ ਜਨੁ ਪਾਵੈ ਹੋਰ
ਕਿਆ ਕੋ ਕਰੇ ਚਤੁਰਾਈ ॥

ਕਾਇਆ ਅੰਦਰਿ ਭਉ ਭਾਉ ਵਸੈ
ਗੁਰ ਪਰਸਾਦੀ ਪਾਈ ॥੬॥

ਕਾਇਆ ਅੰਦਰਿ ਬ੍ਰਹਮਾ ਬਿਸਨੁ
ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥

ਸਚੈ ਆਪਣਾ ਖੇਲੁ ਰਚਾਇਆ
ਆਵਾ ਗਉਣੁ ਪਾਸਾਰਾ ॥

ਪੂਰੈ ਸਤਿਗੁਰਿ ਆਪਿ ਦਿਖਾਇਆ
ਸਚਿ ਨਾਮਿ ਨਿਸਤਾਰਾ ॥੭॥

ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ
ਆਪਿ ਸਵਾਰੀ ॥

ਵਿਣੁ ਨਾਵੈ ਦਰਿ ਢੋਈ ਨਾਹੀ ਤਾ
ਜਮੁ ਕਰੇ ਖੁਆਰੀ ॥

ਨਾਨਕ ਸਚੁ ਵਡਿਆਈ ਪਾਏ ਜਿਸ
ਨੋ ਹਰਿ ਕਿਰਪਾ ਧਾਰੀ ॥੮॥੨॥

੭੫੫

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥

ਦੁਨੀਆ ਨ ਸਾਲਾਹਿ ਜੋ ਮਰਿ
ਵੰਦਸੀ ॥

ਲੋਕਾ ਨ ਸਾਲਾਹਿ ਜੋ ਮਰਿ ਖਾਕੁ
ਥੀਈ ॥੧॥

ਵਾਹੁ ਮੇਰੇ ਸਾਹਿਬਾ ਵਾਹੁ ॥

ਗੁਰਮੁਖਿ ਸਦਾ ਸਲਾਹੀਐ ਸਚਾ
ਵੇਪਰਵਾਹੁ ॥੧॥ ਰਹਾਉ ॥

ਦੁਨੀਆ ਕੇਰੀ ਦੋਸਤੀ ਮਨਮੁਖ ਦਝਿ
ਮਰੰਨਿ ॥

That humble being alone obtains it, unto whom the Lord bestows it. What other clever tricks can anyone try?

Within the body, the Fear of God and Love for Him abides; by Guru's Grace, they are obtained. ||6||

Within the body, are Brahma, Vishnu and Shiva, from whom the whole world emanated.

The True Lord has staged and contrived His own play; the expanse of the Universe comes and goes.

The Perfect True Guru Himself has made it clear, that emancipation comes through the True Name. ||7||

That body, which serves the True Guru, is embellished by the True Lord Himself.

Without the Name, the mortal finds no place of rest in the Court of the Lord; he shall be tortured by the Messenger of Death.

O Nanak, true glory is bestowed, when the Lord showers His Mercy. ||8||2||

755

Raag Soohi, Third Mahalaa, Tenth House:

One Universal Creator God.

By The Grace Of The True Guru:

Do not praise the world; it shall simply pass away.

Do not praise other people; they shall die and turn to dust. ||1||

Waaho! Waaho! Hail, hail to my Lord and Master.

As Gurmukh, forever praise the One who is forever True, Independent and Carefree. ||1||Pause||

Making worldly friendships, the self-willed manmukhs burn and die.

ਜਮ ਪੁਰਿ ਬਧੇ ਮਾਰੀਅਹਿ ਵੇਲਾ ਨ
ਲਾਹੰਨਿ ॥੨॥

In the City of Death, they are bound and gagged and
beaten; this opportunity shall never come again. ||2||

ਗੁਰਮੁਖਿ ਜਨਮੁ ਸਕਾਰਥਾ ਸਚੈ
ਸਬਦਿ ਲਗੰਨਿ ॥

The lives of the Gurmukhs are fruitful and blessed; they
are committed to the True Word of the Shabad.

ਆਤਮ ਰਾਮੁ ਪ੍ਰਗਾਸਿਆ ਸਹਜੇ
ਸੁਖਿ ਰਹੰਨਿ ॥੩॥

Their souls are illuminated by the Lord, and they dwell in
peace and pleasure. ||3||

ਗੁਰ ਕਾ ਸਬਦੁ ਵਿਸਾਰਿਆ ਦੂਜੈ
ਭਾਇ ਰਚੰਨਿ ॥

Those who forget the Word of the Guru's Shabad are
engrossed in the love of duality.

ਤਿਸਨਾ ਭੁਖ ਨ ਉਤਰੈ ਅਨਦਿਨੁ
ਜਲਤ ਫਿਰੰਨਿ ॥੪॥

Their hunger and thirst never leave them, and night and
day, they wander around burning. ||4||

ਦੁਸਟਾ ਨਾਲਿ ਦੋਸਤੀ ਨਾਲਿ ਸੰਤਾ
ਵੈਰੁ ਕਰੰਨਿ ॥

Those who make friendships with the wicked, and harbor
animosity to the Saints,

ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ
ਡੋਬੰਨਿ ॥੫॥

shall drown with their families, and their entire lineage
shall be obliterated. ||5||

ਨਿੰਦਾ ਭਲੀ ਕਿਸੈ ਕੀ ਨਾਹੀ
ਮਨਮੁਖ ਮੁਗਧ ਕਰੰਨਿ ॥

It is not good to slander anyone, but the foolish, self-willed
manmukhs still do it.

ਮੁਹ ਕਾਲੇ ਤਿਨ ਨਿੰਦਕਾ ਨਰਕੇ
ਘੋਰਿ ਪਵੰਨਿ ॥੬॥

The faces of the slanderers turn black, and they fall into
the most horrible hell. ||6||

ਏ ਮਨ ਜੈਸਾ ਸੇਵਹਿ ਤੈਸਾ ਹੋਵਹਿ
ਤੇਹੇ ਕਰਮ ਕਮਾਇ ॥

O mind, as you serve, so do you become, and so are the
deeds that you do.

ਆਪਿ ਬੀਜਿ ਆਪੇ ਹੀ ਖਾਵਣਾ
ਕਹਣਾ ਕਿਛੁ ਨ ਜਾਇ ॥੭॥

Whatever you yourself plant, that is what you shall have to
eat; nothing else can be said about this. ||7||

ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ
ਪਰਥਾਇ ॥

The speech of the great spiritual beings has a higher
purpose.

ਓਇ ਅੰਮ੍ਰਿਤ ਭਰੇ ਭਰਪੂਰ ਹਹਿ
ਓਨਾ ਤਿਲੁ ਨ ਤਮਾਇ ॥੮॥

They are filled to over-flowing with Ambrosial Nectar, and
they have absolutely no greed at all. ||8||

ਗੁਣਕਾਰੀ ਗੁਣ ਸੰਘਰੈ ਅਵਰਾ
ਉਪਦੇਸੇਨਿ ॥

The virtuous accumulate virtue, and teach others.

ਸੇ ਵਡਭਾਗੀ ਜਿ ਓਨਾ ਮਿਲਿ ਰਹੇ
ਅਨਦਿਨੁ ਨਾਮੁ ਲਏਨਿ ॥੯॥

Those who meet with them are so very fortunate; night and
day, they chant the Naam, the Name of the Lord. ||9||

ਦੇਸੀ ਰਿਜਕੁ ਸੰਬਾਹਿ ਜਿਨਿ
ਉਪਾਈ ਮੇਦਨੀ ॥

He who created the Universe, gives sustenance to it.

ਏਕੋ ਹੈ ਦਾਤਾਰੁ ਸਚਾ ਆਪਿ ਧਣੀ
॥੧੦॥

The One Lord alone is the Great Giver. He Himself is the True Master. ||10||

ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ
ਨਦਰਿ ਨਿਹਾਲਿ ॥

That True Lord is always with you; the Gurmukh is blessed with His Glance of Grace.

ਆਪੇ ਬਖਸੇ ਮੇਲਿ ਲਏ ਸੋ ਪ੍ਰਭੁ
ਸਦਾ ਸਮਾਲਿ ॥੧੧॥

He Himself shall forgive you, and merge you into Himself; forever cherish and contemplate God. ||11||

ਮਨੁ ਮੈਲਾ ਸਚੁ ਨਿਰਮਲਾ ਕਿਉ
ਕਰਿ ਮਿਲਿਆ ਜਾਇ ॥

The mind is impure; only the True Lord is pure. So how can it merge into Him?

ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ
ਸਬਦਿ ਜਲਾਇ ॥੧੨॥

God merges it into Himself, and then it remains merged; through the Word of His Shabad, the ego is burnt away. ||12||

ਸੋ ਸਹੁ ਸਚਾ ਵੀਸਰੈ ਪ੍ਰਿਗੁ ਜੀਵਣੁ
ਸੰਸਾਰਿ ॥

Cursed is the life in this world, of one who forgets her True Husband Lord.

ਨਦਰਿ ਕਰੇ ਨਾ ਵੀਸਰੈ ਗੁਰਮਤੀ
ਵੀਚਾਰਿ ॥੧੩॥

The Lord grants His Mercy, and she does not forget Him, if she contemplates the Guru's Teachings. ||13||

ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ
ਰਖਾ ਉਰ ਧਾਰਿ ॥

The True Guru unites her, and so she remains united with Him, with the True Lord enshrined within her heart.

ਮਿਲਿਆ ਹੋਇ ਨ ਵੀਛੁੜੈ ਗੁਰ ਕੈ
ਹੋਤਿ ਪਿਆਰਿ ॥੧੪॥

And so united, she will not be separated again; she remains in the love and affection of the Guru. ||14||

ਪਿਰੁ ਸਾਲਾਹੀ ਆਪਣਾ ਗੁਰ ਕੈ
ਸਬਦਿ ਵੀਚਾਰਿ ॥

I praise my Husband Lord, contemplating the Word of the Guru's Shabad.

ਮਿਲਿ ਪ੍ਰੀਤਮ ਸੁਖੁ ਪਾਇਆ
ਸੋਭਾਵੰਤੀ ਨਾਰਿ ॥੧੫॥

Meeting with my Beloved, I have found peace; I am His most beautiful and happy soul-bride. ||15||

ਮਨਮੁਖ ਮਨੁ ਨ ਭਿਜਈ ਅਤਿ ਮੈਲੇ
ਚਿਤਿ ਕਠੋਰ ॥

The mind of the self-willed manmukh is not softened; his consciousness is totally polluted and stone-hearted.

ਸਪੈ ਦੁਧੁ ਪੀਆਈਐ ਅੰਦਰਿ ਵਿਸੁ
ਨਿਕੋਰ ॥੧੬॥

Even if the venomous snake is fed on milk, it shall still be filled with poison. ||16||

ਆਪਿ ਕਰੇ ਕਿਸੁ ਆਖੀਐ ਆਪੇ
ਬਖਸਣਹਾਰੁ ॥

He Himself does - who else should I ask? He Himself is the Forgiving Lord.

ਗੁਰ ਸਬਦੀ ਮੈਲੁ ਉਤਰੈ ਤਾ ਸਚੁ
ਬਣਿਆ ਸੀਗਾਰੁ ॥੧੭॥

Through the Guru's Teachings, filth is washed away, and
then, one is embellished with the ornament of Truth. ||17||

੭੫੬

756

ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ
ਨ ਟਿਕੰਨਿ ॥

True is the Banker, and True are His traders. The false ones
cannot remain there.

ਓਨਾ ਸਚੁ ਨ ਭਾਵਈ ਦੁਖ ਹੀ
ਮਾਹਿ ਪਚੰਨਿ ॥੧੮॥

They do not love the Truth - they are consumed by their
pain. ||18||

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ
ਵਾਰੋ ਵਾਰ ॥

The world wanders around in the filth of egotism; it dies,
and is re-born, over and again.

ਪਇਐ ਕਿਰਤਿ ਕਮਾਵਣਾ ਕੋਇ ਨ
ਮੇਟਣਹਾਰ ॥੧੯॥

He acts in accordance with the karma of his past actions,
which no one can erase. ||19||

ਸੰਤਾ ਸੰਗਤਿ ਮਿਲਿ ਰਹੈ ਤਾ ਸਚਿ
ਲਗੈ ਪਿਆਰੁ ॥

But if he joins the Society of the Saints, then he comes to
embrace love for the Truth.

ਸਚੁ ਸਲਾਹੀ ਸਚੁ ਮਨਿ ਦਰਿ ਸਚੈ
ਸਚਿਆਰੁ ॥੨੦॥

Praising the True Lord with a truthful mind, he becomes
true in the Court of the True Lord. ||20||

ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ
ਨਾਮੁ ਧਿਆਇ ॥

The Teachings of the Perfect Guru are perfect; meditate on
the Naam, the Name of the Lord, day and night.

ਹਉਮੈ ਮੇਰਾ ਵਡ ਰੋਗੁ ਹੈ ਵਿਚਹੁ
ਠਾਕਿ ਰਹਾਇ ॥੨੧॥

Egotism and self-conceit are terrible diseases; tranquility
and stillness come from within. ||21||

ਗੁਰੁ ਸਾਲਾਹੀ ਆਪਣਾ ਨਿਵਿ ਨਿਵਿ
ਲਾਗਾ ਪਾਇ ॥

I praise my Guru; bowing down to Him again and again,
I fall at His Feet.

ਤਨੁ ਮਨੁ ਸਉਪੀ ਆਗੈ ਧਰੀ ਵਿਚਹੁ
ਆਪੁ ਗਵਾਇ ॥੨੨॥

I place my body and mind in offering unto Him,
eradicating self-conceit from within. ||22||

ਖਿੰਚੋਤਾਣਿ ਵਿਗੁਚੀਐ ਏਕਸੁ ਸਿਉ
ਲਿਵ ਲਾਇ ॥

Indecision leads to ruin; focus your attention on the One
Lord.

ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ
ਸਮਾਇ ॥੨੩॥

Renounce egotism and self-conceit, and remain merged in
Truth. ||23||

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ
ਸਬਦਿ ਲਗੰਨਿ ॥

Those who meet with the True Guru are my Siblings
of Destiny; they are committed to the True Word of the
Shabad.

ਸਚਿ ਮਿਲੇ ਸੇ ਨ ਵਿਛੁੜਹਿ ਦਰਿ
ਸਚੈ ਦਿਸੰਨਿ ॥੨੪॥

Those who merge with the True Lord shall not be separated again; they are judged to be True in the Court of the Lord. ||24||

ਸੇ ਭਾਈ ਸੇ ਸਜਣਾ ਜੋ ਸਚਾ
ਸੇਵੰਨਿ ॥

They are my Siblings of Destiny, and they are my friends, who serve the True Lord.

ਅਵਗਣ ਵਿਕਣਿ ਪਲ੍ਰਨਿ ਗੁਣ ਕੀ
ਸਾਝ ਕਰੰਨਿ ॥੨੫॥

They sell off their sins and demerits like straw, and enter into the partnership of virtue. ||25||

ਗੁਣ ਕੀ ਸਾਝ ਸੁਖੁ ਉਪਜੈ ਸਚੀ
ਭਗਤਿ ਕਰੇਨਿ ॥

In the partnership of virtue, peace wells up, and they perform true devotional worship service.

ਸਚੁ ਵਣੰਜਹਿ ਗੁਰ ਸਬਦ ਸਿਉ
ਲਾਹਾ ਨਾਮੁ ਲਏਨਿ ॥੨੬॥

They deal in Truth, through the Word of the Guru's Shabad, and they earn the profit of the Naam. ||26||

ਸੁਇਨਾ ਰੁਪਾ ਪਾਪ ਕਰਿ ਕਰਿ
ਸੰਚੀਐ ਚਲੈ ਨ ਚਲਦਿਆ ਨਾਲਿ ॥

Gold and silver may be earned by committing sins, but they will not go with you when you die.

ਵਿਣੁ ਨਾਵੈ ਨਾਲਿ ਨ ਚਲਸੀ ਸਭ
ਮੁਠੀ ਜਮਕਾਲਿ ॥੨੭॥

Nothing will go with you in the end, except the Name; all are plundered by the Messenger of Death. ||27||

ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ
ਰਖਹੁ ਸਮਾਲਿ ॥

The Lord's Name is the nourishment of the mind; cherish it, and preserve it carefully within your heart.

ਏਹੁ ਖਰਚੁ ਅਖੁਟੁ ਹੈ ਗੁਰਮੁਖਿ
ਨਿਬਹੈ ਨਾਲਿ ॥੨੮॥

This nourishment is inexhaustible; it is always with the Gurmukhs. ||28||

ਏ ਮਨ ਮੂਲਹੁ ਭੁਲਿਆ ਜਾਸਹਿ
ਪਤਿ ਗਵਾਇ ॥

O mind, if you forget the Primal Lord, you shall depart, having lost your honor.

ਇਹੁ ਜਗਤੁ ਮੋਹਿ ਦੂਜੈ ਵਿਆਪਿਆ
ਗੁਰਮਤੀ ਸਚੁ ਧਿਆਇ ॥੨੯॥

This world is engrossed in the love of duality; follow the Guru's Teachings, and meditate on the True Lord. ||29||

ਹਰਿ ਕੀ ਕੀਮਤਿ ਨ ਪਵੈ ਹਰਿ ਜਸੁ
ਲਿਖਣੁ ਨ ਜਾਇ ॥

The Lord's value cannot be estimated; the Lord's Praises cannot be written down.

ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ
ਸਿਉ ਰਹੈ ਸਮਾਇ ॥੩੦॥

When one's mind and body are attuned to the Word of the Guru's Shabad, one remains merged in the Lord. ||30||

ਸੇ ਸਹੁ ਮੇਰਾ ਰੰਗੁਲਾ ਰੰਗੇ ਸਹਜਿ
ਸੁਭਾਇ ॥

My Husband Lord is playful; He has imbued me with His Love, with natural ease.

ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ
ਅੰਕਿ ਸਮਾਇ ॥੩੧॥

The soul-bride is imbued with His Love, when her Husband Lord merges her into His Being. ||31||

ਚਿਰੀ ਵਿਛੁੰਨੇ ਭੀ ਮਿਲਨਿ ਜੋ
ਸਤਿਗੁਰੁ ਸੇਵੰਨਿ ॥

Even those who have been separated for so very long, are reunited with Him, when they serve the True Guru.

ਅੰਤਰਿ ਨਵ ਨਿਧਿ ਨਾਮੁ ਹੈ ਖਾਨਿ
ਖਰਚਨਿ ਨ ਨਿਖੁਟਈ ਹਰਿ ਗੁਣ
ਸਹਜਿ ਰਵੰਨਿ ॥੩੨॥

The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. ||32||

ਨਾ ਓਇ ਜਨਮਹਿ ਨਾ ਮਰਹਿ ਨਾ
ਓਇ ਦੁਖ ਸਹੰਨਿ ॥

They are not born, and they do not die; they do not suffer in pain.

ਗੁਰਿ ਰਾਖੇ ਸੇ ਉਬਰੇ ਹਰਿ ਸਿਉ
ਕੇਲ ਕਰੰਨਿ ॥੩੩॥

Those who are protected by the Guru are saved. They celebrate with the Lord. ||33||

ਸਜਣ ਮਿਲੇ ਨ ਵਿਛੁੜਹਿ ਜਿ
ਅਨਦਿਨੁ ਮਿਲੇ ਰਹੰਨਿ ॥

Those who are united with the Lord, the True Friend, are not separated again; night and day, they remain blended with Him.

ਇਸੁ ਜਗ ਮਹਿ ਵਿਰਲੇ ਜਾਣੀਅਹਿ
ਨਾਨਕ ਸਚੁ ਲਹੰਨਿ ॥੩੪॥੧॥੩॥

In this world, only a rare few are known, O Nanak, to have obtained the True Lord. ||34||1||3||

ਸੂਹੀ ਮਹਲਾ ੩ ॥

Soohee, Third Mahalaa:

ਹਰਿ ਜੀ ਸੂਖਮੁ ਅਗਮੁ ਹੈ ਕਿਤੁ
ਬਿਧਿ ਮਿਲਿਆ ਜਾਇ ॥

The Dear Lord is subtle and inaccessible; how can we ever meet Him?

ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ
ਵਸੈ ਮਨਿ ਆਇ ॥੧॥

Through the Word of the Guru's Shabad, doubt is dispelled, and the Carefree Lord comes to abide in the mind. ||1||

ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥

The Gurmukhs chant the Name of the Lord, Har, Har.

੭੫੭

757

ਹਉ ਤਿਨ ਕੈ ਬਲਿਹਾਰਣੈ ਮਨਿ
ਹਰਿ ਗੁਣ ਸਦਾ ਰਵੰਨਿ ॥੧॥
ਰਹਾਉ ॥

I am a sacrifice to those who chant the Glorious Praises of the Lord in their minds forever. ||1||Pause||

ਗੁਰੁ ਸਰਵਰੁ ਮਾਨ ਸਰੋਵਰੁ ਹੈ
ਵਡਭਾਗੀ ਪੁਰਖ ਲਹੰਨਿ ॥

The Guru is like the Mansarovar Lake; only the very fortunate beings find Him.

ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ
ਨਾਮੁ ਲਹੰਨਿ ॥੨॥

The Gurmukhs, the selfless servants, seek out the Guru; the swan-souls feed there on the Naam, the Name of the Lord. ||2||

ਨਾਮੁ ਧਿਆਇਨ੍ ਰੰਗ ਸਿਉ
ਗੁਰਮੁਖਿ ਨਾਮਿ ਲਗੰਨਿ ॥

The Gurmukhs meditate on the Naam, and remain linked to the Naam.

ਪੁਰਿ ਪੂਰਬਿ ਹੋਵੈ ਲਿਖਿਆ ਗੁਰ
ਭਾਣਾ ਮੰਨਿ ਲਏਨਿ ॥੩॥

Whatever is pre-ordained, accept it as the Will of the Guru. ||3||

ਵਡਭਾਗੀ ਘਰੁ ਖੋਜਿਆ ਪਾਇਆ
ਨਾਮੁ ਨਿਧਾਨੁ ॥

By great good fortune, I searched my home, and found the treasure of the Naam.

ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ
ਰਾਮੁ ਪਛਾਨੁ ॥੪॥

The Perfect Guru has shown God to me; I have realized the Lord, the Supreme Soul. ||4||

ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ
ਨ ਕੋਇ ॥

There is One God of all; there is no other at all.

ਗੁਰ ਪਰਸਾਦੀ ਮਨਿ ਵਸੈ ਤਿਤੁ
ਘਟਿ ਪਰਗਟੁ ਹੋਇ ॥੫॥

By Guru's Grace, the Lord comes to abide in the mind; in the heart of such a one, He is revealed. ||5||

ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ
ਵਸੈ ਸਭ ਥਾਇ ॥

God is the Inner-knower of all hearts; God dwells in every place.

ਮੰਦਾ ਕਿਸ ਨੋ ਆਖੀਐ ਸਬਦਿ
ਵੇਖਹੁ ਲਿਵ ਲਾਇ ॥੬॥

So who should we call evil? Behold the Word of the Shabad, and lovingly dwell upon it. ||6||

ਬੁਰਾ ਭਲਾ ਤਿਚਰੁ ਆਖਦਾ ਜਿਚਰੁ
ਹੈ ਦੁਹੁ ਮਾਹਿ ॥

He calls others bad and good, as long as he is in duality.

ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ
ਸਮਾਇ ॥੭॥

The Gurmukh understands the One and Only Lord; He is absorbed in the One Lord. ||7||

ਸੇਵਾ ਸਾ ਪ੍ਰਭੁ ਭਾਵਸੀ ਜੋ ਪ੍ਰਭੁ ਪਾਏ
ਥਾਇ ॥

That is selfless service, which pleases God, and which is approved by God.

ਜਨ ਨਾਨਕ ਹਰਿ ਆਰਾਧਿਆ
ਗੁਰ ਚਰਣੀ ਚਿਤੁ ਲਾਇ
॥੮॥੨॥੪॥੯॥

Servant Nanak worships the Lord in adoration; he focuses his consciousness on the Guru's Feet. ||8||2||4||9||

ਰਾਗੁ ਸੂਹੀ ਅਸਟਪਦੀਆ ਮਹਲਾ ੪
ਘਰੁ ੨

Raag Soohee, Ashtapadees, Fourth Mahalaa, Second House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ
ਪਿਆਰਾ ਹਉ ਤਿਸੁ ਪਹਿ ਆਪੁ
ਵੇਚਾਈ ॥੧॥

If only someone would come, and lead me to meet my Darling Beloved; I would sell myself to him. ||1||

ਦਰਸਨੁ ਹਰਿ ਦੇਖਣ ਕੈ ਤਾਈ ॥
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ
ਹਰਿ ਹਰਿ ਨਾਮੁ ਧਿਆਈ ॥੧॥
ਰਹਾਉ ॥

I long for the Blessed Vision of the Lord's Darshan.
When the Lord shows Mercy unto me, then I meet the
True Guru; I meditate on the Name of the Lord, Har, Har.
||1||Pause||

ਜੇ ਸੁਖੁ ਦੇਹਿ ਤ ਤੁਝਹਿ ਅਰਾਧੀ
ਦੁਖਿ ਭੀ ਤੁਝੈ ਧਿਆਈ ॥੨॥

If You will bless me with happiness, then I will worship
and adore You. Even in pain, I will meditate on You. ||2||

ਜੇ ਭੁਖ ਦੇਹਿ ਤ ਇਤ ਹੀ ਰਾਜਾ
ਦੁਖ ਵਿਚਿ ਸੁਖ ਮਨਾਈ ॥੩॥

Even if You give me hunger, I will still feel satisfied; I am
joyful, even in the midst of sorrow. ||3||

ਤਨੁ ਮਨੁ ਕਾਟਿ ਕਾਟਿ ਸਭੁ ਅਰਧੀ
ਵਿਚਿ ਅਗਨੀ ਆਪੁ ਜਲਾਈ ॥੪॥

I would cut my mind and body apart into pieces, and offer
them all to You; I would burn myself in fire. ||4||

ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ
ਸੇ ਖਾਈ ॥੫॥

I wave the fan over You, and carry water for You; whatever
You give me, I take. ||5||

ਨਾਨਕੁ ਗਰੀਬੁ ਢਹਿ ਪਇਆ ਦੁਆਰੈ
ਹਰਿ ਮੇਲਿ ਲੈਹੁ ਵਡਿਆਈ ॥੬॥

Poor Nanak has fallen at the Lord's Door; please, O Lord,
unite me with Yourself, by Your Glorious Greatness. ||6||

ਅਖੀ ਕਾਢਿ ਧਰੀ ਚਰਣਾ ਤਲਿ ਸਭ
ਧਰਤੀ ਫਿਰਿ ਮਤ ਪਾਈ ॥੭॥

Taking out my eyes, I place them at Your Feet; after
travelling over the entire earth, I have come to understand
this. ||7||

ਜੇ ਪਾਸਿ ਬਹਾਲਹਿ ਤਾ ਤੁਝਹਿ
ਅਰਾਧੀ ਜੇ ਮਾਰਿ ਕਢਹਿ ਭੀ
ਧਿਆਈ ॥੮॥

If You seat me near You, then I worship and adore You.
Even if You beat me and drive me out, I will still meditate
on You. ||8||

ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ
ਨਿੰਦੈ ਤ ਛੋਡਿ ਨ ਜਾਈ ॥੯॥

If people praise me, the praise is Yours. Even if they
slander me, I will not leave You. ||9||

ਜੇ ਤੁਧੁ ਵਲਿ ਰਹੈ ਤਾ ਕੋਈ
ਕਿਹੁ ਆਖਉ ਤੁਧੁ ਵਿਸਰਿਐ
ਮਰਿ ਜਾਈ ॥੧੦॥

If You are on my side, then anyone can say anything. But
if I were to forget You, then I would die. ||10||

ਵਾਰਿ ਵਾਰਿ ਜਾਈ ਗੁਰ ਉਪਰਿ ਪੈ
ਪੈਰੀ ਸੰਤ ਮਨਾਈ ॥੧੧॥

I am a sacrifice, a sacrifice to my Guru; falling at His Feet,
I surrender to the Saintly Guru. ||11||

ਨਾਨਕੁ ਵਿਚਾਰਾ ਭਇਆ ਦਿਵਾਨਾ
ਹਰਿ ਤਉ ਦਰਸਨ ਕੈ ਤਾਈ ॥੧੨॥

Poor Nanak has gone insane, longing for the Blessed
Vision of the Lord's Darshan. ||12||

ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ
ਦੇਖਣ ਜਾਈ ॥੧੩॥

Even in violent storms and torrential rain, I go out to catch
a glimpse of my Guru. ||13||

ਸਮੁੰਦੁ ਸਾਗਰੁ ਹੋਵੈ ਬਹੁ ਖਾਰਾ
ਗੁਰਸਿਖੁ ਲੰਘਿ ਗੁਰੁ ਪਹਿ
ਜਾਈ ॥੧੪॥

Even though the oceans and the salty seas are very vast,
the GurSikh will cross over it to get to his Guru. ||14||

ਜਿਉ ਪ੍ਰਾਣੀ ਜਲ ਬਿਨੁ ਹੈ
ਮਰਤਾ ਤਿਉ ਸਿਖੁ ਗੁਰੁ ਬਿਨੁ
ਮਰਿ ਜਾਈ ॥੧੫॥

Just as the mortal dies without water, so does the Sikh die
without the Guru. ||15||

੭੫੮

758

ਜਿਉ ਧਰਤੀ ਸੋਭ ਕਰੇ ਜਲੁ
ਬਰਸੈ ਤਿਉ ਸਿਖੁ ਗੁਰੁ ਮਿਲਿ
ਬਿਗਸਾਈ ॥੧੬॥

Just as the earth looks beautiful when the rain falls, so
does the Sikh blossom forth meeting the Guru. ||16||

ਸੇਵਕ ਕਾ ਹੋਇ ਸੇਵਕੁ ਵਰਤਾ ਕਰਿ
ਕਰਿ ਬਿਨਉ ਬੁਲਾਈ ॥੧੭॥

I long to be the servant of Your servants; I call upon You
reverently in prayer. ||17||

ਨਾਨਕ ਕੀ ਬੇਨੰਤੀ ਹਰਿ ਪਹਿ ਗੁਰੁ
ਮਿਲਿ ਗੁਰੁ ਸੁਖੁ ਪਾਈ ॥੧੮॥

Nanak offers this prayer to the Lord, that he may meet the
Guru, and find peace. ||18||

ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰੁ
ਵਿਚੁ ਦੇ ਤੁਝਹਿ ਧਿਆਈ ॥੧੯॥

You Yourself are the Guru, and You Yourself are the chaylaa,
the disciple; through the Guru, I meditate on You. ||19||

ਜੋ ਤੁਧੁ ਸੇਵਹਿ ਸੇ ਤੂਹੈ ਹੋਵਹਿ ਤੁਧੁ
ਸੇਵਕ ਪੈਜ ਰਖਾਈ ॥੨੦॥

Those who serve You, become You. You preserve the
honor of Your servants. ||20||

ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ
ਭਾਵੈ ਤਿਸੁ ਦੇਵਾਈ ॥੨੧॥

O Lord, Your devotional worship is a treasure over-
flowing. One who loves You, is blessed with it. ||21||

ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ
ਨਿਹਫਲ ਸਭ ਚਤੁਰਾਈ ॥੨੨॥

That humble being alone receives it, unto whom You
bestow it. All other clever tricks are fruitless. ||22||

ਸਿਮਰਿ ਸਿਮਰਿ ਸਿਮਰਿ
ਗੁਰੁ ਅਪੁਨਾ ਸੋਇਆ ਮਨੁ
ਜਾਗਾਈ ॥੨੩॥

Remembering, remembering, remembering my Guru in
meditation, my sleeping mind is awakened. ||23||

ਇਕੁ ਦਾਨੁ ਮੰਗੈ ਨਾਨਕੁ ਵੇਚਾਰਾ
ਹਰਿ ਦਾਸਨਿ ਦਾਸੁ ਕਰਾਈ ॥੨੪॥

Poor Nanak begs for this one blessing, that he may become
the slave of the slaves of the Lord. ||24||

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ
ਬਖਸੇ ਤ ਗੁਰ ਵਡਿਆਈ ॥੨੫॥

Even if the Guru rebukes me, He still seems very sweet to me. And if He actually forgives me, that is the Guru's greatness. ||25||

ਗੁਰਮੁਖਿ ਬੋਲਹਿ ਸੋ ਥਾਇ
ਪਾਏ ਮਨਮੁਖਿ ਕਿਛੁ ਥਾਇ ਨ
ਪਾਈ ॥੨੬॥

That which the Gurmukh speaks is certified and approved. Whatever the self-willed manmukh says is not accepted. ||26||

ਪਾਲਾ ਕਕਰੁ ਵਰਫ ਵਰਸੈ ਗੁਰਸਿਖੁ
ਗੁਰ ਦੇਖਣ ਜਾਈ ॥੨੭॥

Even in the cold, the frost and the snow, the GurSikh still goes out to see his Guru. ||27||

ਸਭੁ ਦਿਨਸੁ ਰੈਣਿ ਦੇਖਉ ਗੁਰੁ
ਅਪੁਨਾ ਵਿਚਿ ਅਖੀ ਗੁਰ ਪੈਰ
ਧਰਾਈ ॥੨੮॥

All day and night, I gaze upon my Guru; I install the Guru's Feet in my eyes. ||28||

ਅਨੇਕ ਉਪਾਵ ਕਰੀ ਗੁਰ ਕਾਰਣਿ
ਗੁਰ ਭਾਵੈ ਸੋ ਥਾਇ ਪਾਈ ॥੨੯॥

I make so many efforts for the sake of the Guru; only that which pleases the Guru is accepted and approved. ||29||

ਰੈਣਿ ਦਿਨਸੁ ਗੁਰ ਚਰਣ ਅਰਾਧੀ
ਦਇਆ ਕਰਹੁ ਮੇਰੇ ਸਾਈ ॥੩੦॥

Night and day, I worship the Guru's Feet in adoration; have Mercy upon me, O my Lord and Master. ||30||

ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ
ਮਿਲਿ ਤ੍ਰਿਪਤਿ ਅਘਾਈ ॥੩੧॥

The Guru is Nanak's body and soul; meeting the Guru, he is satisfied and satiated. ||31||

ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ
ਜਤ ਕਤ ਤਤ ਗੋਸਾਈ ॥੩੨॥੧॥

Nanak's God is perfectly permeating and all-pervading. Here and there and everywhere, the Lord of the Universe. ||32||1||

ਰਾਗੁ ਸੂਹੀ ਮਹਲਾ ੪
ਅਸਟਪਦੀਆ ਘਰੁ ੧੦
ੴ ਸਤਿਗੁਰ ਪ੍ਰਸਾਦਿ ॥

Raag Soohee, Fourth Mahalaa, Ashtapadees, Tenth House:

One Universal Creator God.
By The Grace Of The True Guru:

ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ
ਆਪਣੈ ॥

Deep within myself, I have enshrined true love for my Beloved.

ਤਨੁ ਮਨੁ ਹੋਇ ਨਿਹਾਲੁ ਜਾ ਗੁਰੁ
ਦੇਖਾ ਸਾਮ੍ਹਣੈ ॥੧॥

My body and soul are in ecstasy; I see my Guru before me. ||1||

ਮੈ ਹਰਿ ਹਰਿ ਨਾਮੁ ਵਿਸਾਹੁ ॥
ਗੁਰ ਪੂਰੇ ਤੇ ਪਾਇਆ ਅੰਮ੍ਰਿਤੁ
ਅਗਮ ਅਥਾਹੁ ॥੧॥ ਰਹਾਉ ॥

I have purchased the Name of the Lord, Har, Har.

I have obtained the Inaccessible and Unfathomable Ambrosial Nectar from the Perfect Guru. ||1||Pause||

ਹਉ ਸਤਿਗੁਰੁ ਵੇਖਿ ਵਿਗਸੀਆ
ਹਰਿ ਨਾਮੇ ਲਗਾ ਪਿਆਰੁ ॥
ਕਿਰਪਾ ਕਰਿ ਕੈ ਮੇਲਿਅਨੁ
ਪਾਇਆ ਮੋਖ ਦੁਆਰੁ ॥੨॥

ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ
ਤ ਤਨੁ ਮਨੁ ਦੇਉ ॥
ਜੇ ਪੁਰਬਿ ਹੋਵੈ ਲਿਖਿਆ ਤਾ
ਅੰਮ੍ਰਿਤੁ ਸਹਜਿ ਪੀਏਉ ॥੩॥

ਸੁਤਿਆ ਗੁਰੁ ਸਾਲਾਹੀਐ ਉਠਦਿਆ
ਭੀ ਗੁਰੁ ਆਲਾਉ ॥
ਕੋਈ ਐਸਾ ਗੁਰਮੁਖਿ ਜੇ ਮਿਲੈ ਹਉ
ਤਾ ਕੇ ਧੋਵਾ ਪਾਉ ॥੪॥

ਕੋਈ ਐਸਾ ਸਜਣੁ ਲੋੜਿ ਲਹੁ ਮੈ
ਪ੍ਰੀਤਮੁ ਦੇਇ ਮਿਲਾਇ ॥
ਸਤਿਗੁਰਿ ਮਿਲਿਐ ਹਰਿ ਪਾਇਆ
ਮਿਲਿਆ ਸਹਜਿ ਸੁਭਾਇ ॥੫॥

੨੫੯

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ
ਤਿਸੁ ਦੇਖਣ ਕਾ ਚਾਉ ॥
ਹਉ ਤਿਸੁ ਬਿਨੁ ਘੜੀ ਨ ਜੀਵਉ
ਬਿਨੁ ਦੇਖੇ ਮਰਿ ਜਾਉ ॥੬॥

ਜਿਉ ਮਛਲੀ ਵਿਣੁ ਪਾਣੀਐ ਰਹੈ ਨ
ਕਿਤੈ ਉਪਾਇ ॥
ਤਿਉ ਹਰਿ ਬਿਨੁ ਸੰਤੁ ਨ ਜੀਵਈ
ਬਿਨੁ ਹਰਿ ਨਾਮੈ ਮਰਿ ਜਾਇ ॥੭॥

ਮੈ ਸਤਿਗੁਰੁ ਸੇਤੀ ਪਿਰਹੜੀ ਕਿਉ
ਗੁਰ ਬਿਨੁ ਜੀਵਾ ਮਾਉ ॥
ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ
ਲਾਗਿ ਰਹਾਉ ॥੮॥

Gazing upon the True Guru, I blossom forth in ecstasy;
I am in love with the Name of the Lord.

Through His Mercy, the Lord has united me with Himself,
and I have found the Door of Salvation. ||2||

The True Guru is the Lover of the Naam, the Name of the
Lord. Meeting Him, I dedicate my body and mind to Him.

And if it is so pre-ordained, then I shall automatically
drink in the Ambrosial Nectar. ||3||

Praise the Guru while you are asleep, and call on the Guru
while you are up.

If only I could meet such a Gurmukh; I would wash His
Feet. ||4||

I long for such a Friend, to unite me with my Beloved.

Meeting the True Guru, I have found the Lord. He has met
me, easily and effortlessly. ||5||

759

The True Guru is the Ocean of Virtue of the Naam, the
Name of the Lord. I have such a yearning to see Him!

Without Him, I cannot live, even for an instant. If I do not
see Him, I die. ||6||

As the fish cannot survive at all without water,

the Saint cannot live without the Lord. Without the Lord's
Name, he dies. ||7||

I am so much in love with my True Guru! How could I
even live without the Guru, O my mother?

I have the Support of the Word of the Guru's Bani.
Attached to Gurbani, I survive. ||8||

ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ
ਦੇਵੈ ਮਾਇ ॥

The Name of the Lord, Har, Har, is a jewel; by the
Pleasure of His Will, the Guru has given it, O my mother.

ਮੈ ਧਰ ਸਚੇ ਨਾਮ ਕੀ ਹਰਿ ਨਾਮਿ
ਰਹਾ ਲਿਵ ਲਾਇ ॥੯॥

The True Name is my only Support. I remain lovingly
absorbed in the Lord's Name. ||9||

ਗੁਰ ਗਿਆਨੁ ਪਦਾਰਥੁ ਨਾਮੁ ਹੈ
ਹਰਿ ਨਾਮੋ ਦੇਇ ਦ੍ਰਿੜਾਇ ॥

The wisdom of the Guru is the treasure of the Naam. The
Guru implants and enshrines the Lord's Name.

ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ
ਲਾਗੈ ਆਇ ॥੧੦॥

He alone receives it, he alone gets it, who comes and falls
at the Guru's Feet. ||10||

ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ
ਆਖੈ ਆਇ ॥

If only someone would come and tell me the Unspoken
Speech of the Love of my Beloved.

ਤਿਸੁ ਦੇਵਾ ਮਨੁ ਆਪਣਾ ਨਿਵਿ
ਨਿਵਿ ਲਾਗਾ ਪਾਇ ॥੧੧॥

I would dedicate my mind to him; I would bow down in
humble respect, and fall at his feet. ||11||

ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ
ਸੁਜਾਣੁ ॥

You are my only Friend, O my All-knowing, All-powerful
Creator Lord.

ਸਤਿਗੁਰਿ ਮੀਤਿ ਮਿਲਾਇਆ ਮੈ
ਸਦਾ ਸਦਾ ਤੇਰਾ ਤਾਣੁ ॥੧੨॥

You have brought me to meet with my True Guru. Forever
and ever, You are my only strength. ||12||

ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ
ਨ ਜਾਇ ॥

My True Guru, forever and ever, does not come and go.

ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ
ਰਹਿਆ ਸਮਾਇ ॥੧੩॥

He is the Imperishable Creator Lord; He is permeating and
pervading among all. ||13||

ਰਾਮ ਨਾਮ ਧਨੁ ਸੰਚਿਆ ਸਾਬਤੁ
ਪੂੰਜੀ ਰਾਸਿ ॥

I have gathered in the wealth of the Lord's Name. My
facilities and faculties are intact, safe and sound.

ਨਾਨਕ ਦਰਗਹ ਮੰਨਿਆ ਗੁਰ ਪੂਰੇ
ਸਾਬਾਸਿ ॥੧੪॥੧॥੨॥੧੧॥

O Nanak, I am approved and respected in the Court of the
Lord; the Perfect Guru has blessed me! ||14||1||2||11||

ਰਾਗੁ ਸੂਹੀ ਅਸਟਪਦੀਆ ਮਹਲਾ ਪ
ਘਰੁ ੧

Raag Soohi, Ashtapadees, Fifth Mahalaa, First House:

ੴ ਸਤਿਗੁਰ ਪ੍ਰਸਾਦਿ ॥

One Universal Creator God.
By The Grace Of The True Guru:

ਉਰਤਿ ਰਹਿਓ ਬਿਖਿਆ ਕੈ ਸੰਗਾ ॥

He is entangled in sinful associations;

ਮਨਹਿ ਬਿਆਪਤ ਅਨਿਕ
ਤਰੰਗਾ ॥੧॥

his mind is troubled by so very many waves. ||1||

ਮੇਰੇ ਮਨ ਅਗਮ ਅਗੋਚਰ ॥ ਕਤ
ਪਾਈਐ ਪੂਰਨ ਪਰਮੇਸਰ ॥੧॥
ਰਹਾਉ ॥

O my mind, how can the Unapproachable and
Incomprehensible Lord be found? He is the Perfect
Transcendent Lord. ||1||Pause||

ਮੋਹ ਮਗਨ ਮਹਿ ਰਹਿਆ ਬਿਆਪੇ ॥
ਅਤਿ ਤ੍ਰਿਸਨਾ ਕਬਹੂ ਨਹੀ
ਧ੍ਰਾਪੇ ॥੨॥

He remains entangled in the intoxication of worldly love.
His excessive thirst is never quenched. ||2||

ਬਸਇ ਕਰੋਧੁ ਸਰੀਰਿ ਚੰਡਾਰਾ ॥
ਅਗਿਆਨਿ ਨ ਸੂਝੈ ਮਹਾ
ਗੁਬਾਰਾ ॥੩॥

Anger is the outcaste which hides within his body;
he is in the utter darkness of ignorance, and he does not
understand. ||3||

ਭ੍ਰਮਤ ਬਿਆਪਤ ਜਰੇ ਕਿਵਾਰਾ ॥
ਜਾਣੁ ਨ ਪਾਈਐ ਪ੍ਰਭ
ਦਰਬਾਰਾ ॥੪॥

Afflicted by doubt, the shutters are shut tight;
he cannot go to God's Court. ||4||

ਆਸਾ ਅੰਦੇਸਾ ਬੰਧਿ ਪਰਾਨਾ ॥
ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥

The mortal is bound and gagged by hope and fear;
he cannot find the Mansion of the Lord's Presence, and so
he wanders around like a stranger. ||5||

ਸਗਲ ਬਿਆਪਿ ਕੈ ਵਸਿ ਕਰਿ
ਦੀਨਾ ॥
ਫਿਰਤ ਪਿਆਸ ਜਿਉ ਜਲ ਬਿਨੁ
ਮੀਨਾ ॥੬॥

He falls under the power of all negative influences;
he wanders around thirsty like a fish out of water. ||6||

ਕਛੂ ਸਿਆਨਪ ਉਕਤਿ ਨ ਮੋਰੀ ॥
ਏਕ ਆਸ ਠਾਕੁਰ ਪ੍ਰਭ ਤੋਰੀ ॥੭॥

I have no clever tricks or techniques;
You are my only hope, O my Lord God Master. ||7||

ਕਰਉ ਬੇਨਤੀ ਸੰਤਨ ਪਾਸੇ ॥
ਮੇਲਿ ਲੈਹੁ ਨਾਨਕ ਅਰਦਾਸੇ ॥੮॥

Nanak offers this prayer to the Saints
- please let me merge and blend with You. ||8||

ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥

God has shown Mercy, and I have found the Saadh Sangat,
the Company of the Holy.

ਨਾਨਕ ਤ੍ਰਿਪਤੇ ਪੂਰਾ ਪਾਇਆ
॥੧॥ ਰਹਾਉ ਦੂਜਾ ॥੧॥

Nanak is satisfied, finding the Perfect Lord. ||1||Second
Pause||1||

੨੬੦

ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥
ਕਰਿ ਕਿਰਪਾ ਉਧਰੁ ਹਰਿ
ਨਾਗਰ ॥੧॥

ਚਰਣ ਕਮਲ ਸਰਣਾਇ ਨਰਾਇਣ ॥
ਦੀਨਾ ਨਾਥ ਭਗਤ ਪਰਾਇਣ ॥੧॥
ਰਹਾਉ ॥

ਅਨਾਥਾ ਨਾਥ ਭਗਤ ਭੈ ਮੇਟਨ ॥
ਸਾਧਸੰਗਿ ਜਮਦੂਤ ਨ ਭੇਟਨ ॥੨॥

ਜੀਵਨ ਰੂਪ ਅਨੂਪ ਦਇਆਲਾ ॥
ਰਵਣ ਗੁਣਾ ਕਟੀਐ ਜਮ ਜਾਲਾ ॥੩॥

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥
ਰੋਗ ਰੂਪ ਮਾਇਆ ਨ ਬਿਆਪੈ ॥੪॥

ਜਪਿ ਗੋਬਿੰਦ ਸੰਗੀ ਸਭਿ ਤਾਰੇ ॥
ਪੋਹਤ ਨਾਹੀ ਪੰਚ ਬਟਵਾਰੇ ॥੫॥

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥
ਸਰਬ ਫਲਾ ਸੋਈ ਜਨੁ ਪਾਏ ॥੬॥

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥
ਕੇਵਲ ਨਾਮੁ ਭਗਤਿ ਰਸੁ ਦੀਨਾ
॥੭॥

ਆਦਿ ਮਧਿ ਅੰਤਿ ਪ੍ਰਭੁ ਸੋਈ ॥

760

Raag Soohi, Fifth Mahalaa, Third House:

One Universal Creator God.

By The Grace Of The True Guru:

Attachment to sex is an ocean of fire and pain.

By Your Grace, O Sublime Lord, please save me from it. ||1||

I seek the Sanctuary of the Lotus Feet of the Lord.

He is the Master of the meek, the Support of His devotees.
||1||Pause||

Master of the masterless, Patron of the forlorn, Eradicator
of fear of His devotees.

In the Saadh Sangat, the Company of the Holy, the
Messenger of Death cannot even touch them. ||2||

The Merciful, Incomparably Beautiful, Embodiment of Life.

Vibrating the Glorious Virtues of the Lord, the noose of
the Messenger of Death is cut away. ||3||

One who constantly chants the Ambrosial Nectar of the
Naam with his tongue,
is not touched or affected by Maya, the embodiment of
disease. ||4||

Chant and meditate on God, the Lord of the Universe, and
all of your companions shall be carried across;
the five thieves will not even approach. ||5||

One who meditates on the One God in thought, word and
deed

- that humble being receives the fruits of all rewards. ||6||

Showering His Mercy, God has made me His own;

He has blessed me with the unique and singular Naam, and
the sublime essence of devotion. ||7||

In the beginning, in the middle, and in the end, He is God.

ਨਾਨਕ ਤਿਸੁ ਬਿਨੁ ਅਵਰੁ ਨ ਕੋਈ
॥੮॥੧॥੨॥

O Nanak, without Him, there is no other at all. ||8||1||2||

ਰਾਗੁ ਸੂਹੀ ਮਹਲਾ ੫ ਅਸਟਪਦੀਆ
ਘਰੁ ੯
ੴ ਸਤਿਗੁਰ ਪ੍ਰਸਾਦਿ ॥

Raag Soohie, Fifth Mahalaa, Ashtapadees, Ninth House:

One Universal Creator God.

By The Grace Of The True Guru:

ਜਿਨ ਡਿਠਿਆ ਮਨੁ ਰਹਸੀਐ ਕਿਉ
ਪਾਈਐ ਤਿਨੁ ਸੰਗੁ ਜੀਉ ॥

Gazing upon them, my mind is enraptured. How can I join them and be with them?

ਸੰਤ ਸਜਨ ਮਨ ਮਿਤ੍ਰੁ ਸੇ ਲਾਇਨਿ
ਪ੍ਰਭ ਸਿਉ ਰੰਗੁ ਜੀਉ ॥

They are Saints and friends, good friends of my mind, who inspire me and help me tune in to God's Love.

ਤਿਨੁ ਸਿਉ ਪ੍ਰੀਤਿ ਨ ਤੁਟਈ ਕਬਹੁ
ਨ ਹੋਵੈ ਭੰਗੁ ਜੀਉ ॥੧॥

My love for them shall never die; it shall never, ever be broken. ||1||

ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ
ਗਾਵਾ ਤੇਰੇ ਨਿਤ ਜੀਉ ॥

O Supreme Lord God, please grant me Your Grace, that I might constantly sing Your Glorious Praises.

ਆਇ ਮਿਲਹੁ ਸੰਤ ਸਜਣਾ ਨਾਮੁ
ਜਪਹ ਮਨ ਮਿਤ ਜੀਉ ॥੧॥
ਰਹਾਉ ॥

Come, and meet with me, O Saints, and good friends; let us chant and meditate on the Naam, the Name of the Lord, the Best Friend of my mind. ||1||Pause||

ਦੇਖੈ ਸੁਣੈ ਨ ਜਾਣਈ ਮਾਇਆ
ਮੋਹਿਆ ਅੰਧੁ ਜੀਉ ॥

He does not see, he does not hear, and he does not understand; he is blind, enticed and bewitched by Maya.

ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ
ਧੰਧੁ ਜੀਉ ॥

His body is false and transitory; it shall perish. And still, he entangles himself in false pursuits.

ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ
ਪੂਰੇ ਸਨਬੰਧੁ ਜੀਉ ॥੨॥

They alone depart victorious, who have meditated on the Naam; they stick with the Perfect Guru. ||2||

ਹੁਕਮੇ ਜੁਗ ਮਹਿ ਆਇਆ ਚਲਣੁ
ਹੁਕਮਿ ਸੰਜੋਗਿ ਜੀਉ ॥

By the Hukam of God's Will, they come into this world, and they leave upon receipt of His Hukam.

ਹੁਕਮੇ ਪਰਪੰਚੁ ਪਸਰਿਆ ਹੁਕਮਿ
ਕਰੇ ਰਸ ਭੋਗੁ ਜੀਉ ॥

By His Hukam, the Expanse of the Universe is expanded. By His Hukam, they enjoy pleasures.

ਜਿਸ ਨੇ ਕਰਤਾ ਵਿਸਰੈ ਤਿਸਹਿ
ਵਿਛੋੜਾ ਸੋਗੁ ਜੀਉ ॥੩॥

One who forgets the Creator Lord, suffers sorrow and separation. ||3||

ਆਪਨਤੇ ਪ੍ਰਭ ਭਾਣਿਆ ਦਰਗਹ
ਪੈਧਾ ਜਾਇ ਜੀਉ ॥

One who is pleasing to his God, goes to His Court dressed in robes of honor.

ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ
ਧਿਆਇ ਜੀਉ ॥

One who meditates on the Naam, the One Name, finds
peace in this world; his face is radiant and bright.

ਆਦਰੁ ਦਿਤਾ ਪਾਰਬ੍ਰਹਮਿ ਗੁਰੁ
ਸੇਵਿਆ ਸਤ ਭਾਇ ਜੀਉ ॥੪॥

The Supreme Lord confers honor and respect on those who
serve the Guru with true love. ||4||

ਥਾਨ ਥਨੰਤਰਿ ਰਵਿ ਰਹਿਆ ਸਰਬ
ਜੀਆ ਪ੍ਰਤਿਪਾਲ ਜੀਉ ॥

He is pervading and permeating the spaces and
interspaces; He loves and cherishes all beings.

ਸਚੁ ਖਜਾਨਾ ਸੰਚਿਆ ਏਕੁ ਨਾਮੁ
ਧਨੁ ਮਾਲ ਜੀਉ ॥

I have accumulated the true treasure, the wealth and riches
of the One Name.

ਮਨ ਤੇ ਕਬਹੁ ਨ ਵੀਸਰੈ ਜਾ ਆਪੇ
ਹੋਇ ਦਇਆਲ ਜੀਉ ॥੫॥

I shall never forget Him from my mind, since He has been
so merciful to me. ||5||

੭੬੧

761

ਆਵਣੁ ਜਾਣਾ ਰਹਿ ਗਏ ਮਨਿ ਵੁਠਾ
ਨਿਰੰਕਾਰੁ ਜੀਉ ॥

My comings and goings have ended; the Formless Lord
now dwells within my mind.

ਤਾ ਕਾ ਅੰਤੁ ਨ ਪਾਈਐ ਉਚਾ
ਅਗਮ ਅਪਾਰੁ ਜੀਉ ॥

His limits cannot be found; He is lofty and exalted,
inaccessible and infinite.

ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ
ਜੰਮੈ ਲਖ ਵਾਰ ਜੀਉ ॥੬॥

One who forgets His God, shall die and be reincarnated,
hundreds of thousands of times. ||6||

ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ
ਵੁਠਾ ਆਪਿ ਜੀਉ ॥

They alone bear true love for their God, within whose
minds He Himself dwells.

ਗੁਣ ਸਾਝੀ ਤਿਨ ਸੰਗਿ ਬਸੇ ਆਠ
ਪਹਰ ਪ੍ਰਭ ਜਾਪਿ ਜੀਉ ॥

So dwell only with those who share their virtues; chant
and meditate on God, twenty-four hours a day.

ਰੰਗਿ ਰਤੇ ਪਰਮੇਸਰੈ ਬਿਨਸੇ ਸਗਲ
ਸੰਤਾਪ ਜੀਉ ॥੭॥

They are attuned to the Love of the Transcendent Lord; all
their sorrows and afflictions are dispelled. ||7||

ਤੂੰ ਕਰਤਾ ਤੂੰ ਕਰਣਹਾਰੁ ਤੂੰ ਏਕੁ
ਅਨੇਕ ਜੀਉ ॥

You are the Creator, You are the Cause of causes; You are
the One and the many.

ਤੂੰ ਸਮਰਥੁ ਤੂੰ ਸਰਬ ਮੈ ਤੂੰ ਬੁਧਿ
ਬਿਬੇਕ ਜੀਉ ॥

You are All-powerful, You are present everywhere; You are
the subtle intellect, the clear wisdom.

ਨਾਨਕ ਨਾਮੁ ਸਦਾ ਜਪੀ ਭਗਤ
ਜਨਾ ਕੀ ਟੇਕ ਜੀਉ ॥੮॥੧॥੩॥

Nanak chants and meditates forever on the Naam, the
Support of the humble devotees. ||8||1||3||

ਰਾਗ ਸੂਹੀ ਮਹਲਾ ੫ ਅਸਟਪਦੀਆ
ਘਰੁ ੧੦ ਕਾਫੀ
ੴ ਸਤਿਗੁਰ ਪ੍ਰਸਾਦਿ ॥

ਜੇ ਭੁਲੀ ਜੇ ਚੁਕੀ ਸਾਈ ਭੀ
ਤਹਿੰਜੀ ਕਾਢੀਆ ॥

ਜਿਨ੍ਹਾ ਨੇਹੁ ਦੂਜਾਣੇ ਲਗਾ ਝੂਰਿ
ਮਰਹੁ ਸੇ ਵਾਢੀਆ ॥੧॥

ਹਉ ਨਾ ਛੋਡਉ ਕੰਤ ਪਾਸਰਾ ॥
ਸਦਾ ਰੰਗੀਲਾ ਲਾਲੁ ਪਿਆਰਾ ਏਹੁ
ਮਹਿੰਜਾ ਆਸਰਾ ॥੧॥ ਰਹਾਉ ॥

ਸਜਣ ਤੂਹੈ ਸੈਣ ਤੂ ਮੈ ਤੁਝ ਉਪਰਿ
ਬਹੁ ਮਾਣੀਆ ॥

ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ
ਮਾਣੀਆ ॥੨॥

ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ
ਵੇਖਾਲਿ ॥

ਏਹਾ ਪਾਈ ਮੂ ਦਾਤੜੀ ਨਿਤ ਹਿਰਦੈ
ਰਖਾ ਸਮਾਲਿ ॥੩॥

ਪਾਵ ਜੁਲਾਈ ਪੰਧ ਤਉ ਨੈਣੀ ਦਰਸੁ
ਦਿਖਾਲਿ ॥

ਸੁਣੀ ਸੁਣੀ ਕਹਾਣੀਆ ਜੇ ਗੁਰੁ
ਥੀਵੈ ਕਿਰਪਾਲਿ ॥੪॥

ਕਿਤੀ ਲਖ ਕਰੋੜਿ ਪਿਰੀਏ ਰੋਮ ਨ
ਪੁਜਨਿ ਤੇਰਿਆ ॥

ਤੂ ਸਾਹੀ ਹੂ ਸਾਹੁ ਹਉ ਕਹਿ ਨ
ਸਕਾ ਗੁਣ ਤੇਰਿਆ ॥੫॥

ਸਹੀਆ ਤਉ ਅਸੰਖ ਮੰਵਹੁ ਹਭਿ
ਵਧਾਣੀਆ ॥

Raag Soohi, Fifth Mahalaa, Ashtapadees, Tenth House,
Kaafee:

One Universal Creator God.

By The Grace Of The True Guru:

Even though I have made mistakes, and even though I
have been wrong, I am still called Yours, O my Lord and
Master.

Those who enshrine love for another, die regretting and
repenting. ||1||

I shall never leave my Husband Lord's side.

My Beloved Lover is always and forever beautiful. He is
my hope and inspiration. ||1||Pause||

You are my Best Friend; You are my relative. I am so
proud of You.

And when You dwell within me, I am at peace. I am
without honor - You are my honor. ||2||

And when You are pleased with me, O treasure of mercy,
then I do not see any other.

Please grant me this blessing, that I may forever dwell
upon You and cherish You within my heart. ||3||

Let my feet walk on Your Path, and let my eyes behold the
Blessed Vision of Your Darshan.

With my ears, I will listen to Your Sermon, if the Guru
becomes merciful to me. ||4||

Hundreds of thousands and millions do not equal even one
hair of Yours, O my Beloved.

You are the King of kings; I cannot even describe Your
Glorious Praises. ||5||

Your brides are countless; they are all greater than I am.

ਹਿਕ ਭੋਰੀ ਨਦਰਿ ਨਿਹਾਲਿ ਦੇਹਿ
ਦਰਸੁ ਰੰਗੁ ਮਾਣੀਆ ॥੬॥

Please bless me with Your Glance of Grace, even for an instant; please bless me with Your Darshan, that I may revel in Your Love. ||6||

ਜੈ ਡਿਠੇ ਮਨੁ ਧੀਰੀਐ ਕਿਲਵਿਖ
ਵੰਵਨਿ ਦੂਰੇ ॥

Seeing Him, my mind is comforted and consoled, and my sins and mistakes are far removed.

ਸੋ ਕਿਉ ਵਿਸਰੈ ਮਾਉ ਮੈ ਜੋ
ਰਹਿਆ ਭਰਪੂਰੇ ॥੭॥

How could I ever forget Him, O my mother? He is permeating and pervading everywhere. ||7||

ਹੋਇ ਨਿਮਾਣੀ ਢਹਿ ਪਈ ਮਿਲਿਆ
ਸਹਜਿ ਸੁਭਾਇ ॥

In humility, I bowed down in surrender to Him, and He naturally met me.

ਪੂਰਬਿ ਲਿਖਿਆ ਪਾਇਆ ਨਾਨਕ
ਸੰਤ ਸਹਾਇ ॥੮॥੧॥੪॥

I have received what was pre-ordained for me, O Nanak, with the help and assistance of the Saints. ||8||1||4||

ਸੂਹੀ ਮਹਲਾ ੫ ॥

Soohee, Fifth Mahalaa:

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ
ਪੋਥੀਆ ॥

The Simritees, the Vedas, the Puraanas and the other holy scriptures proclaim

ਨਾਮ ਬਿਨਾ ਸਭਿ ਕੂੜੁ ਗਾਲੀ
ਹੋਛੀਆ ॥੧॥

that without the Naam, everything is false and worthless. ||1||

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ
ਵਸੈ ॥

The infinite treasure of the Naam abides within the minds of the devotees.

ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ
ਨਸੈ ॥੧॥ ਰਹਾਉ ॥

Birth and death, attachment and suffering, are erased in the Saadh Sangat, the Company of the Holy. ||1||Pause||

ਮੋਹਿ ਬਾਦਿ ਅਹੰਕਾਰਿ ਸਰਪਰ
ਰੁੰਨਿਆ ॥

Those who indulge in attachment, conflict and egotism shall surely weep and cry.

ਸੁਖੁ ਨ ਪਾਇਨਿ ਮੂਲਿ ਨਾਮ
ਵਿਛੁੰਨਿਆ ॥੨॥

Those who are separated from the Naam shall never find any peace. ||2||

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

Crying out, Mine! Mine!, he is bound in bondage.

ਨਰਕਿ ਸੁਰਗਿ ਅਵਤਾਰ ਮਾਇਆ
ਧੰਧਿਆ ॥੩॥

Entangled in Maya, he is reincarnated in heaven and hell. ||3||

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥

Searching, searching, searching, I have come to understand the essence of reality.

ਨਾਮ ਬਿਨਾ ਸੁਖੁ ਨਾਹਿ ਸਰਪਰ
ਹਾਰਿਆ ॥੪॥

Without the Naam, there is no peace at all, and the mortal will surely fail. ||4||

੨੬੨

ਆਵਹਿ ਜਾਹਿ ਅਨੇਕ ਮਰਿ ਮਰਿ
ਜਨਮਤੇ ॥

ਬਿਨੁ ਬੂਝੇ ਸਭੁ ਵਾਦਿ ਜੋਨੀ
ਭਰਮਤੇ ॥੫॥

ਜਿਨੁ ਕਉ ਭਏ ਦਇਆਲ ਤਿਨੁ
ਸਾਧੂ ਸੰਗੁ ਭਇਆ ॥

ਅੰਮ੍ਰਿਤੁ ਹਰਿ ਕਾ ਨਾਮੁ ਤਿਨੀ ਜਨੀ
ਜਪਿ ਲਇਆ ॥੬॥

ਖੋਜਹਿ ਕੋਟਿ ਅਸੰਖ ਬਹੁਤੁ
ਅਨੰਤ ਕੇ ॥

ਜਿਸੁ ਬੁਝਾਏ ਆਪਿ ਨੇੜਾ ਤਿਸੁ
ਹੇ ॥੭॥

ਵਿਸਰੁ ਨਾਹੀ ਦਾਤਾਰ ਆਪਣਾ
ਨਾਮੁ ਦੇਹੁ ॥

ਗੁਣ ਗਾਵਾ ਦਿਨੁ ਰਾਤਿ ਨਾਨਕ
ਚਾਉ ਏਹੁ ॥੮॥੨॥੫॥੧੬॥

ਰਾਗੁ ਸੂਹੀ ਮਹਲਾ ੧ ਕੁਚਜੀ

ੴ ਸਤਿਗੁਰ ਪ੍ਰਸਾਦਿ ॥

ਮੰਵੁ ਕੁਚਜੀ ਅੰਮਾਵਣਿ ਡੋਸਤੇ ਹਉ
ਕਿਉ ਸਹੁ ਰਾਵਣਿ ਜਾਉ ਜੀਉ ॥

ਇਕ ਦੁ ਇਕਿ ਚੜਦੀਆ ਕਉਣੁ
ਜਾਣੈ ਮੇਰਾ ਨਾਉ ਜੀਉ ॥

ਜਿਨੀ ਸਖੀ ਸਹੁ ਰਾਵਿਆ ਸੇ ਅੰਬੀ
ਛਾਵੜੀਏਹਿ ਜੀਉ ॥

ਸੇ ਗੁਣ ਮੰਵੁ ਨ ਆਵਨੀ ਹਉ ਕੈ ਜੀ
ਦੋਸ ਧਰੇਉ ਜੀਉ ॥

762

Many come and go; they die, and die again, and are
reincarnated.

Without understanding, they are totally useless, and they
wander in reincarnation. ||5||

They alone join the Saadh Sangat, unto whom the Lord
becomes Merciful.

They chant and meditate on the Ambrosial Name of the
Lord. ||6||

Uncounted millions, so many they are endless, search for
Him.

But only that one, who understands his own self, sees God
near at hand. ||7||

Never forget me, O Great Giver - please bless me with
Your Naam.

To sing Your Glorious Praises day and night - O Nanak,
this is my heart-felt desire. ||8||2||5||16||

Raag Soohee, First Mahalaa, Kuchajee ~
The Ungraceful Bride:

One Universal Creator God.

By The Grace Of The True Guru:

I am ungraceful and ill-mannered, full of endless faults.
How can I go to enjoy my Husband Lord?

Each of His soul-brides is better than the rest - who even
knows my name?

Those brides who enjoy their Husband Lord are very
blessed, resting in the shade of the mango tree.

I do not have their virtue - who can I blame for this?

ਕਿਆ ਗੁਣ ਤੇਰੇ ਵਿਥਰਾ
ਹਉ ਕਿਆ ਕਿਆ ਘਿਨਾ ਤੇਰਾ
ਨਾਉ ਜੀਉ ॥

ਇਕਤੁ ਟੋਲਿ ਨ ਅੰਬੜਾ ਹਉ ਸਦ
ਕੁਰਬਾਣੈ ਤੇਰੈ ਜਾਉ ਜੀਉ ॥

ਸੁਇਨਾ ਰੁਪਾ ਰੰਗੁਲਾ ਮੋਤੀ ਤੈ
ਮਾਣਿਕੁ ਜੀਉ ॥

ਸੇ ਵਸਤੂ ਸਹਿ ਦਿਤੀਆ ਮੈ ਤਿਨ੍
ਸਿਉ ਲਾਇਆ ਚਿਤੁ ਜੀਉ ॥

ਮੰਦਰ ਮਿਟੀ ਸੰਦੜੇ ਪਥਰ ਕੀਤੇ
ਰਾਸਿ ਜੀਉ ॥

ਹਉ ਏਨੀ ਟੋਲੀ ਭੁਲੀਅਸੁ ਤਿਸੁ
ਕੰਤੁ ਨ ਬੈਠੀ ਪਾਸਿ ਜੀਉ ॥

ਅੰਬਰਿ ਕੁੰਜਾ ਕੁਰਲੀਆ ਬਗ
ਬਹਿਠੇ ਆਇ ਜੀਉ ॥

ਸਾ ਧਨ ਚਲੀ ਸਾਹੁਰੈ ਕਿਆ
ਮੁਹੁ ਦੇਸੀ ਅਗੈ ਜਾਇ ਜੀਉ ॥

ਸੁਤੀ ਸੁਤੀ ਝਾਲੁ ਥੀਆ ਭੁਲੀ
ਵਾਟੜੀਆਸੁ ਜੀਉ ॥

ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ
ਧਰੀਆਸੁ ਜੀਉ ॥

ਤੁਧੁ ਗੁਣ ਮੈ ਸਭਿ ਅਵਗਣਾ ਇਕ
ਨਾਨਕ ਕੀ ਅਰਦਾਸਿ ਜੀਉ ॥

ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ
ਕਾਈ ਰਾਤਿ ਜੀਉ ॥੧॥

ਸੂਹੀ ਮਹਲਾ ੧ ਸੁਚਜੀ ॥

ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ
ਮੇਰੀ ਰਾਸਿ ਜੀਉ ॥

ਤੁਧੁ ਅੰਤਰਿ ਹਉ ਸੁਖਿ ਵਸਾ ਤੂੰ
ਅੰਤਰਿ ਸਾਬਾਸਿ ਜੀਉ ॥

Which of Your Virtues, O Lord, should I speak of? Which
of Your Names should I chant?

I cannot even reach one of Your Virtues. I am forever a
sacrifice to You.

Gold, silver, pearls and rubies are pleasing.

My Husband Lord has blessed me with these things, and I
have focused my thoughts on them.

Palaces of brick and mud are built and decorated with
stones;

I have been fooled by these decorations, and I do not sit
near my Husband Lord.

The cranes shriek overhead in the sky, and the herons have
come to rest.

The bride has gone to her father-in-law's house; in the
world hereafter, what face will she show?

She kept sleeping as the day dawned; she forgot all about
her journey.

She separated herself from her Husband Lord, and now
she suffers in pain.

Virtue is in You, O Lord; I am totally without virtue. This
is Nanak's only prayer:

You give all Your nights to the virtuous soul-brides. I
know I am unworthy, but isn't there a night for me as
well? ||1||

Soohee, First Mahalaa, Suchajee ~

The Noble And Graceful Bride:

When I have You, then I have everything. O my Lord and
Master, You are my wealth and capital.

Within You, I abide in peace; within You, I am
congratulated.

ਭਾਣੈ ਤਖਤਿ ਵਡਾਈਆ ਭਾਣੈ ਭੀਖ
ਉਦਾਸਿ ਜੀਉ ॥

ਭਾਣੈ ਥਲ ਸਿਰਿ ਸਰੁ ਵਹੈ ਕਮਲੁ
ਫੁਲੈ ਆਕਾਸਿ ਜੀਉ ॥

ਭਾਣੈ ਭਵਜਲੁ ਲੰਘੀਐ ਭਾਣੈ ਮੰਤ੍ਰਿ
ਭਰੀਆਸਿ ਜੀਉ ॥

ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ
ਗੁਣਤਾਸਿ ਜੀਉ ॥

ਭਾਣੈ ਸਹੁ ਭੀਹਾਵਲਾ ਹਉ ਆਵਣਿ
ਜਾਣਿ ਮੁਈਆਸਿ ਜੀਉ ॥

ਤੂ ਸਹੁ ਅਗਮੁ ਅਤੋਲਵਾ ਹਉ ਕਹਿ
ਕਹਿ ਢਹਿ ਪਈਆਸਿ ਜੀਉ ॥

ਕਿਆ ਮਾਗਉ ਕਿਆ ਕਹਿ ਸੁਣੀ
ਮੈ ਦਰਸਨ ਭੂਖ ਪਿਆਸਿ ਜੀਉ ॥

ਗੁਰ ਸਬਦੀ ਸਹੁ ਪਾਇਆ ਸਚੁ
ਨਾਨਕ ਕੀ ਅਰਦਾਸਿ ਜੀਉ ॥੨॥

੭੬੩

ਸੂਹੀ ਮਹਲਾ ੫ ਗੁਣਵੰਤੀ ॥

ਜੇ ਦੀਸੈ ਗੁਰਸਿਖੜਾ ਤਿਸੁ ਨਿਵਿ
ਨਿਵਿ ਲਾਗਉ ਪਾਇ ਜੀਉ ॥

ਆਖਾ ਬਿਰਥਾ ਜੀਅ ਕੀ ਗੁਰੁ
ਸਜਣੁ ਦੇਹਿ ਮਿਲਾਇ ਜੀਉ ॥

ਸੋਈ ਦਸਿ ਉਪਦੇਸੜਾ ਮੇਰਾ ਮਨੁ
ਅਨਤ ਨ ਕਾਹੂ ਜਾਇ ਜੀਉ ॥

ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ
ਦੇਹੁ ਬਤਾਇ ਜੀਉ ॥

ਹਉ ਆਇਆ ਦੂਰਹੁ ਚਲਿ ਕੈ ਮੈ
ਤਕੀ ਤਉ ਸਰਣਾਇ ਜੀਉ ॥

By the Pleasure of Your Will, You bestow thrones and greatness. And by the Pleasure of Your Will, You make us beggars and wanderers.

By the Pleasure of Your Will, the ocean flows in the desert, and the lotus blossoms in the sky.

By the Pleasure of Your Will, one crosses over the terrifying world-ocean; by the Pleasure of Your Will, he sinks down into it.

By the Pleasure of His Will, that Lord becomes my Husband, and I am imbued with the Praises of the Lord, the treasure of virtue.

By the Pleasure of Your Will, O my Husband Lord, I am afraid of You, and I come and go, and die.

You, O my Husband Lord, are inaccessible and immeasurable; talking and speaking of You, I have fallen at Your Feet.

What should I beg for? What should I say and hear? I am hungry and thirsty for the Blessed Vision of Your Darshan.

Through the Word of the Guru's Teachings, I have found my Husband Lord. This is Nanak's true prayer. ||2||

763

Soohee, Fifth Mahalaa, Gunvantee
~ The Worthy And Virtuous Bride:

When I see a Sikh of the Guru, I humbly bow and fall at his feet.

I tell to him the pain of my soul, and beg him to unite me with the Guru, my Best Friend.

I ask that he impart to me such an understanding, that my mind will not go out wandering anywhere else.

I dedicate this mind to you. Please, show me the Path to God.

I have come so far, seeking the Protection of Your Sanctuary.

ਮੈ ਆਸਾ ਰਖੀ ਚਿਤਿ ਮਹਿ ਮੇਰਾ
ਸਭੇ ਦੁਖੁ ਗਵਾਇ ਜੀਉ ॥

ਇਤੁ ਮਾਰਗਿ ਚਲੇ ਭਾਈਅੜੇ ਗੁਰੁ
ਕਹੈ ਸੁ ਕਾਰ ਕਮਾਇ ਜੀਉ ॥

ਤਿਆਗੇਂ ਮਨ ਕੀ ਮਤੜੀ ਵਿਸਾਰੇਂ
ਦੂਜਾ ਭਾਉ ਜੀਉ ॥

ਇਉ ਪਾਵਹਿ ਹਰਿ ਦਰਸਾਵੜਾ ਨਹ
ਲਗੈ ਤਤੀ ਵਾਉ ਜੀਉ ॥

ਹਉ ਆਪਹੁ ਬੋਲਿ ਨ ਜਾਣਦਾ ਮੈ
ਕਹਿਆ ਸਭੁ ਹੁਕਮਾਉ ਜੀਉ ॥

ਹਰਿ ਭਗਤਿ ਖਜਾਨਾ ਬਖਸਿਆ ਗੁਰਿ
ਨਾਨਕਿ ਕੀਆ ਪਸਾਉ ਜੀਉ ॥

ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ
ਰਜਾ ਤ੍ਰਿਪਤਿ ਅਘਾਇ ਜੀਉ ॥

ਜੇ ਗੁਰ ਦੀਸੈ ਸਿਖੜਾ ਤਿਸੁ ਨਿਵਿ
ਨਿਵਿ ਲਾਗਉ ਪਾਇ ਜੀਉ ॥੩॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਭਰਿ ਜੋਬਨਿ ਮੈ ਮਤ ਪੇਈਅੜੈ ਘਰਿ
ਪਾਹੁਣੀ ਬਲਿ ਰਾਮ ਜੀਉ ॥

ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ
ਨ ਸਮਾਵਨੀ ਬਲਿ ਰਾਮ ਜੀਉ ॥

ਗੁਣ ਸਾਰ ਨ ਜਾਣੀ ਭਰਮਿ ਭੁਲਾਣੀ
ਜੋਬਨੁ ਬਾਦਿ ਗਵਾਇਆ ॥

ਵਰੁ ਘਰੁ ਦਰੁ ਦਰਸਨੁ ਨਹੀ ਜਾਤਾ
ਪਿਰ ਕਾ ਸਹਜੁ ਨ ਭਾਇਆ ॥

ਸਤਿਗੁਰ ਪੂਛਿ ਨ ਮਾਰਗਿ ਚਾਲੀ
ਸੂਤੀ ਰੈਣਿ ਵਿਹਾਣੀ ॥

ਨਾਨਕ ਬਾਲਤਣਿ ਰਾਡੇਪਾ ਬਿਨੁ
ਪਿਰ ਧਨ ਕੁਮਲਾਣੀ ॥੧॥

Within my mind, I place my hopes in You; please, take my pain and suffering away!

So walk on this Path, O sister soul-brides; do that work which the Guru tells you to do.

Abandon the intellectual pursuits of the mind, and forget the love of duality.

In this way, you shall obtain the Blessed Vision of the Lord's Darshan; the hot winds shall not even touch you.

By myself, I do not even know how to speak; I speak all that the Lord commands.

I am blessed with the treasure of the Lord's devotional worship; Guru Nanak has been kind and compassionate to me.

I shall never again feel hunger or thirst; I am satisfied, satiated and fulfilled.

When I see a Sikh of the Guru, I humbly bow and fall at his feet. ||3||

Raag Soohi, Chhant, First Mahalaa, First House:

One Universal Creator God.

By The Grace Of The True Guru:

Intoxicated with the wine of youth, I did not realize that I was only a guest at my parents' home (in this world).

My consciousness is polluted with faults and mistakes; without the Guru, virtue does not even enter into me.

I have not known the value of virtue; I have been deluded by doubt. I have wasted away my youth in vain.

I have not known my Husband Lord, His celestial home and gate, or the Blessed Vision of His Darshan. I have not had the pleasure of my Husband Lord's celestial peace.

After consulting the True Guru, I have not walked on the Path; the night of my life is passing away in sleep.

O Nanak, in the prime of my youth, I am a widow; without my Husband Lord, the soul-bride is wasting away. ||1||

ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ
 ਭਾਵੈ ਤਿਸ ਕੀ ਬਲਿ ਰਾਮ ਜੀਉ ॥
 ਰਵਿ ਰਹਿਆ ਜੁਗ ਚਾਰਿ ਤ੍ਰਿਭਵਣ
 ਬਾਣੀ ਜਿਸ ਕੀ ਬਲਿ ਰਾਮ ਜੀਉ ॥
 ਤ੍ਰਿਭਵਣ ਕੰਤੁ ਰਵੈ ਸੋਹਾਗਣਿ
 ਅਵਗਣਵੰਤੀ ਦੂਰੇ ॥
 ਜੈਸੀ ਆਸਾ ਤੈਸੀ ਮਨਸਾ ਪੂਰਿ
 ਰਹਿਆ ਭਰਪੂਰੇ ॥
 ਹਰਿ ਕੀ ਨਾਰਿ ਸੁ ਸਰਬ ਸੁਹਾਗਣਿ
 ਰਾਂਡ ਨ ਮੈਲੈ ਵੇਸੇ ॥
 ਨਾਨਕ ਮੈ ਵਰੁ ਸਾਚਾ ਭਾਵੈ ਜੁਗਿ
 ਜੁਗਿ ਪ੍ਰੀਤਮ ਤੈਸੇ ॥੨॥

ਬਾਬਾ ਲਗਨੁ ਗਣਾਇ ਹੰ ਭੀ ਵੰਞਾ
 ਸਾਹੁਰੈ ਬਲਿ ਰਾਮ ਜੀਉ ॥
 ਸਾਹਾ ਹੁਕਮੁ ਰਜਾਇ ਸੇ ਨ ਟਲੈ ਜੋ
 ਪ੍ਰਭੁ ਕਰੈ ਬਲਿ ਰਾਮ ਜੀਉ ॥
 ਕਿਰਤੁ ਪਇਆ ਕਰਤੈ ਕਰਿ
 ਪਾਇਆ ਮੇਟਿ ਨ ਸਕੈ ਕੋਈ ॥
 ਜਾਵੀ ਨਾਉ ਨਰਹ ਨਿਹਕੇਵਲੁ ਰਵਿ
 ਰਹਿਆ ਤਿਹੁ ਲੋਈ ॥
 ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ
 ਬਾਲੈ ਹੇਤੇ ॥
 ਨਾਨਕ ਸਾਚ ਸਬਦਿ ਸੁਖ ਮਹਲੀ
 ਗੁਰ ਚਰਣੀ ਪ੍ਰਭੁ ਚੇਤੇ ॥੩॥

੭੬੪

ਬਾਬੁਲਿ ਦਿਤਤੀ ਦੂਰਿ ਨਾ ਆਵੈ
 ਘਰਿ ਪੇਈਐ ਬਲਿ ਰਾਮ ਜੀਉ ॥
 ਰਹਸੀ ਵੇਖਿ ਹੁਦੂਰਿ ਪਿਰਿ ਰਾਵੀ
 ਘਰਿ ਸੋਹੀਐ ਬਲਿ ਰਾਮ ਜੀਉ ॥

O father, give me in marriage to the Lord; I am pleased
 with Him as my Husband. I belong to Him.
 He is pervading throughout the four ages, and the Word of
 His Bani permeates the three worlds.
 The Husband Lord of the three worlds ravishes and enjoys
 His virtuous brides, but He keeps the ungraceful and
 unvirtuous ones far away.
 As are our hopes, so are our minds' desires, which the All-
 pervading Lord brings to fulfillment.
 The bride of the Lord is forever happy and virtuous; she
 shall never be a widow, and she shall never have to wear
 dirty clothes.
 O Nanak, I love my True Husband Lord; my Beloved is
 the same, age after age. ||2||
 O Baba, calculate that auspicious moment, when I too
 shall be going to my in-laws' house.
 The moment of that marriage will be set by the Hukam of
 God's Command; His Will cannot be changed.
 The karmic record of past deeds, written by the Creator
 Lord, cannot be erased by anyone.
 The most respected member of the marriage party, my
 Husband, is the independent Lord of all beings, pervading
 and permeating the three worlds.
 Maya, crying out in pain, leaves, seeing that the bride and
 the groom are in love.
 O Nanak, the peace of the Mansion of God's Presence
 comes through the True Word of the Shabad; the bride
 keeps the Guru's Feet enshrined in her mind. ||3||

764

My father has given me in marriage far away, and I shall
 not return to my parents' home.
 I am delighted to see my Husband Lord near at hand; in
 His Home, I am so beautiful.

ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ
ਪੂਰੀ ਪਰਧਾਨੇ ॥

ਸੰਜੋਗੀ ਮੇਲਾ ਥਾਨਿ ਸੁਹੇਲਾ
ਗੁਣਵੰਤੀ ਗੁਰ ਗਿਆਨੇ ॥

ਸਤੁ ਸੰਤੋਖੁ ਸਦਾ ਸਚੁ ਪਲੈ ਸਚੁ
ਬੋਲੈ ਪਿਰ ਭਾਏ ॥

ਨਾਨਕ ਵਿਛੁੜਿ ਨਾ ਦੁਖੁ ਪਾਏ
ਗੁਰਮਤਿ ਅੰਕਿ ਸਮਾਏ ॥੪॥੧॥

ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹਮ ਘਰਿ ਸਾਜਨ ਆਏ ॥

ਸਾਚੈ ਮੇਲਿ ਮਿਲਾਏ ॥

ਸਹਜਿ ਮਿਲਾਏ ਹਰਿ ਮਨਿ ਭਾਏ
ਪੰਚ ਮਿਲੇ ਸੁਖੁ ਪਾਇਆ ॥

ਸਾਈ ਵਸਤੁ ਪਰਾਪਤਿ ਹੋਈ ਜਿਸੁ
ਸੇਤੀ ਮਨੁ ਲਾਇਆ ॥

ਅਨਦਿਨੁ ਮੇਲੁ ਭਇਆ ਮਨੁ
ਮਾਨਿਆ ਘਰ ਮੰਦਰ ਸੋਹਾਏ ॥

ਪੰਚ ਸਬਦ ਧੁਨਿ ਅਨਹਦ ਵਾਜੇ ਹਮ
ਘਰਿ ਸਾਜਨ ਆਏ ॥੧॥

ਆਵਹੁ ਮੀਤ ਪਿਆਰੇ ॥ ਮੰਗਲ
ਗਾਵਹੁ ਨਾਰੇ ॥

ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ
ਸੋਹਿਲੜਾ ਜੁਗ ਚਾਰੇ ॥

ਅਪਨੈ ਘਰਿ ਆਇਆ ਥਾਨਿ
ਸੁਹਾਇਆ ਕਾਰਜ ਸਬਦਿ
ਸਵਾਰੇ ॥

ਗਿਆਨ ਮਹਾ ਰਸੁ ਨੇੜੀ ਅੰਜਨੁ
ਤ੍ਰਿਭਵਣ ਰੂਪੁ ਦਿਖਾਇਆ ॥

My True Beloved Husband Lord desires me; He has joined me to Himself, and made my intellect pure and sublime.

By good destiny I met Him, and was given a place of rest; through the Guru's Wisdom, I have become virtuous.

I gather lasting Truth and contentment in my lap, and my Beloved is pleased with my truthful speech.

O Nanak, I shall not suffer the pain of separation; through the Guru's Teachings, I merge into the loving embrace of the Lord's Being. ||4||1||

Raag Soohee, First Mahalaa, Chhant, Second House:

One Universal Creator God.

By The Grace Of The True Guru:

My friends have come into my home.

The True Lord has united me with them.

The Lord automatically united me with them when it pleased Him; uniting with the chosen ones, I have found peace.

I have obtained that thing, which my mind desired.

Meeting with them, night and day, my mind is pleased; my home and mansion are beautified.

The unstruck sound current of the Panch Shabad, the Five Primal Sounds, vibrates and resounds; my friends have come into my home. ||1||

So come, my beloved friends, and sing the songs of joy, O sisters.

Sing the true songs of joy and God will be pleased. You shall be celebrated throughout the four ages.

My Husband Lord has come into my home, and my place is adorned and decorated. Through the Shabad, my affairs have been resolved.

Applying the ointment, the supreme essence, of divine wisdom to my eyes, I see the Lord's form throughout the three worlds.

ਸਖੀ ਮਿਲਹੁ ਰਸਿ ਮੰਗਲੁ ਗਾਵਹੁ
ਹਮ ਘਰਿ ਸਾਜਨੁ ਆਇਆ ॥੨॥

So join with me, my sisters, and sing the songs of joy and
delight; my friends have come into my home. ||2||

ਮਨੁ ਤਨੁ ਅੰਮ੍ਰਿਤਿ ਭਿੰਨਾ ॥
ਅੰਤਰਿ ਪ੍ਰੇਮੁ ਰਤੰਨਾ ॥

My mind and body are drenched with Ambrosial Nectar;
deep within the nucleus of my self, is the jewel of the
Lord's Love.

ਅੰਤਰਿ ਰਤਨੁ ਪਦਾਰਥੁ ਮੇਰੈ ਪਰਮ
ਤਤੁ ਵੀਚਾਰੋ ॥

This invaluable jewel is deep within me; I contemplate the
supreme essence of reality.

ਜੰਤੁ ਭੇਖ ਤੂ ਸਫਲਿਓ ਦਾਤਾ ਸਿਰਿ
ਸਿਰਿ ਦੇਵਣਹਾਰੋ ॥

Living beings are mere beggars; You are the Giver of
rewards; You are the Giver to each and every being.

ਤੂ ਜਾਨੁ ਗਿਆਨੀ ਅੰਤਰਜਾਮੀ
ਆਪੇ ਕਾਰਣੁ ਕੀਨਾ ॥

You are Wise and All-knowing, the Inner-knower; You
Yourself created the creation.

ਸੁਨਹੁ ਸਖੀ ਮਨੁ ਮੋਹਨਿ ਮੋਹਿਆ
ਤਨੁ ਮਨੁ ਅੰਮ੍ਰਿਤਿ ਭੀਨਾ ॥੩॥

So listen, O my sisters - the Enticer has enticed my mind.
My body and mind are drenched with Nectar. ||3||

ਆਤਮ ਰਾਮੁ ਸੰਸਾਰਾ ॥

O Supreme Soul of the World,

ਸਾਚਾ ਖੇਲੁ ਤੁਮਾਰਾ ॥

Your play is true.

ਸਚੁ ਖੇਲੁ ਤੁਮਾਰਾ ਅਗਮ ਅਪਾਰਾ
ਤੁਧੁ ਬਿਨੁ ਕਉਣੁ ਬੁਝਾਏ ॥

Your play is true, O Inaccessible and Infinite Lord; without
You, who can make me understand?

ਸਿਧ ਸਾਧਿਕ ਸਿਆਣੇ ਕੇਤੇ ਤੁਝ
ਬਿਨੁ ਕਵਣੁ ਕਹਾਏ ॥

There are millions of Siddhas and enlightened seekers, but
without You, who can call himself one?

ਕਾਲੁ ਬਿਕਾਲੁ ਭਏ ਦੇਵਾਨੇ ਮਨੁ
ਰਾਖਿਆ ਗੁਰਿ ਠਾਏ ॥

Death and rebirth drive the mind insane; only the Guru can
hold it in its place.

ਨਾਨਕ ਅਵਗਣ ਸਬਦਿ ਜਲਾਏ ਗੁਣ
ਸੰਗਮਿ ਪ੍ਰਭੁ ਪਾਏ ॥੪॥੧॥੨॥

O Nanak, one who burns away his demerits and faults with
the Shabad, accumulates virtue, and finds God. ||4||1||2||

ਰਾਗੁ ਸੂਹੀ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥

Raag Soohee, First Mahalaa, Third House:

One Universal Creator God.

By The Grace Of The True Guru:

ਆਵਹੁ ਸਜਣਾ ਹਉ ਦੇਖਾ ਦਰਸਨੁ
ਤੇਰਾ ਰਾਮ ॥

Come, my friend, so that I may behold the blessed Vision
of Your Darshan.

ਘਰਿ ਆਪਨੜੈ ਖੜੀ ਤਕਾ ਮੈ ਮਨਿ
ਚਾਉ ਘਨੇਰਾ ਰਾਮ ॥

I stand in my doorway, watching for You; my mind is filled
with such a great yearning.

ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ
ਮੈ ਤੇਰਾ ਭਰਵਾਸਾ ॥

My mind is filled with such a great yearning; hear me, O
God - I place my faith in You.

ਦਰਸਨੁ ਦੇਖਿ ਭਈ ਨਿਹਕੇਵਲ
ਜਨਮ ਮਰਣ ਦੁਖੁ ਨਾਸਾ ॥

Gazing upon the Blessed Vision of Your Darshan, I have become free of desire; the pains of birth and death are taken away.

੭੬੫

ਸਗਲੀ ਜੋਤਿ ਜਾਤਾ ਤੂ ਸੋਈ
ਮਿਲਿਆ ਭਾਇ ਸੁਭਾਏ ॥
ਨਾਨਕ ਸਾਜਨ ਕਉ ਬਲਿ ਜਾਈਐ
ਸਾਚਿ ਮਿਲੇ ਘਰਿ ਆਏ ॥੧॥

Your Light is in everyone; through it, You are known.
Through love, You are easily met.

O Nanak, I am a sacrifice to my Friend; He has come home to meet with those who are true. ||1||

ਘਰਿ ਆਇਅੜੇ ਸਾਜਨਾ ਤਾ ਧਨ
ਖਰੀ ਸਰਸੀ ਰਾਮ ॥

When her Friend comes to her home, the bride is very pleased.

ਹਰਿ ਮੋਹਿਅੜੀ ਸਾਚ ਸਬਦਿ
ਠਾਕੁਰ ਦੇਖਿ ਰਹੰਸੀ ਰਾਮ ॥

She is fascinated with the True Word of the Lord's Shabad; gazing upon her Lord and Master, she is filled with joy.

ਗੁਣ ਸੰਗਿ ਰਹੰਸੀ ਖਰੀ ਸਰਸੀ ਜਾ
ਰਾਵੀ ਰੰਗਿ ਰਾਤੈ ॥

She is filled with virtuous joy, and is totally pleased, when she is ravished and enjoyed by her Lord, and imbued with His Love.

ਅਵਗਣ ਮਾਰਿ ਗੁਣੀ ਘਰੁ ਛਾਇਆ
ਪੂਰੈ ਪੁਰਖਿ ਬਿਧਾਤੈ ॥

Her faults and demerits are eradicated, and she roofs her home with virtue, through the Perfect Lord, the Architect of Destiny.

ਤਸਕਰ ਮਾਰਿ ਵਸੀ ਪੰਚਾਇਣਿ
ਅਦਲੁ ਕਰੇ ਵੀਚਾਰੇ ॥

Conquering the thieves, she dwells as the mistress of her home, and administers justice wisely.

ਨਾਨਕ ਰਾਮ ਨਾਮਿ ਨਿਸਤਾਰਾ
ਗੁਰਮਤਿ ਮਿਲਹਿ ਪਿਆਰੇ ॥੨॥

O Nanak, through the Lord's Name, she is emancipated; through the Guru's Teachings, she meets her Beloved. ||2||

ਵਰੁ ਪਾਇਅੜਾ ਬਾਲੜੀਏ ਆਸਾ
ਮਨਸਾ ਪੂਰੀ ਰਾਮ ॥

The young bride has found her Husband Lord; her hopes and desires are fulfilled.

ਪਿਰਿ ਰਾਵਿਅੜੀ ਸਬਦਿ ਰਲੀ
ਰਵਿ ਰਹਿਆ ਨਹ ਦੂਰੀ ਰਾਮ ॥

She enjoys and ravishes her Husband Lord, and blends into the Word of the Shabad, pervading and permeating everywhere; the Lord is not far away.

ਪ੍ਰਭੂ ਦੂਰਿ ਨ ਹੋਈ ਘਟਿ ਘਟਿ ਸੋਈ
ਤਿਸ ਕੀ ਨਾਰਿ ਸਬਾਈ ॥

God is not far away; He is in each and every heart. All are His brides.

ਆਪੇ ਰਸੀਆ ਆਪੇ ਰਾਵੇ ਜਿਉ
ਤਿਸ ਦੀ ਵਡਿਆਈ ॥

He Himself is the Enjoyer, He Himself ravishes and enjoys; this is His glorious greatness.

ਅਮਰ ਅਡੋਲੁ ਅਮੋਲੁ ਅਪਾਰਾ ਗੁਰਿ
ਪੂਰੈ ਸਚੁ ਪਾਈਐ ॥

He is imperishable, immovable, invaluable and infinite. The True Lord is obtained through the Perfect Guru.

ਨਾਨਕ ਆਪੇ ਜੋਗ ਸਜੋਗੀ ਨਦਰਿ
ਕਰੇ ਲਿਵ ਲਾਈਐ ॥੩॥

O Nanak, He Himself unites in Union; by His Glance of
Grace, He lovingly attunes them to Himself. ॥3॥

ਪਿਰੁ ਉਚੜੀਐ ਮਾੜੜੀਐ ਤਿਹੁ
ਲੋਆ ਸਿਰਤਾਜਾ ਰਾਮ ॥

My Husband Lord dwells in the loftiest balcony; He is the
Supreme Lord of the three worlds.

ਹਉ ਬਿਸਮ ਭਈ ਦੇਖਿ ਗੁਣਾ
ਅਨਹਦ ਸਬਦ ਅਗਾਜਾ ਰਾਮ ॥

I am amazed, gazing upon His glorious excellence;
the unstruck sound current of the Shabad vibrates and
resonates.

ਸਬਦੁ ਵੀਚਾਰੀ ਕਰਣੀ ਸਾਰੀ ਰਾਮ
ਨਾਮੁ ਨੀਸਾਣੇ ॥

I contemplate the Shabad, and perform sublime deeds;
I am blessed with the insignia, the banner of the Lord's
Name.

ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ
ਰਤਨੁ ਪਰਵਾਣੇ ॥

Without the Naam, the Name of the Lord, the false find no
place of rest; only the jewel of the Naam brings acceptance
and renown.

ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ
ਆਵੈ ਨਾ ਜਾਸੀ ॥

Perfect is my honor, perfect is my intellect and password. I
shall not have to come or go.

ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ
ਜੈਸੇ ਅਵਿਨਾਸੀ ॥੪॥੧॥੩॥

O Nanak, the Gurmukh understands her own self; she
becomes like her Imperishable Lord God. ॥4॥1॥3॥

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਰਾਗੁ ਸੂਹੀ ਛੰਤ ਮਹਲਾ ੧
ਘਰੁ ੪ ॥

Raag Soohee, Chhant, First Mahalaa, Fourth House:

ਜਿਨਿ ਕੀਆ ਤਿਨਿ ਦੇਖਿਆ ਜਗੁ
ਧੰਧੜੈ ਲਾਇਆ ॥

The One who created the world, watches over it; He
enjoins the people of the world to their tasks.

ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ
ਦੀਪਾਇਆ ॥

Your gifts, O Lord, illuminate the heart, and the moon
casts its light on the body.

ਚੰਦੋ ਦੀਪਾਇਆ ਦਾਨਿ ਹਰਿ ਕੈ
ਦੁਖੁ ਅੰਧੇਰਾ ਉਠਿ ਗਇਆ ॥

The moon glows, by the Lord's gift, and the darkness of
suffering is taken away.

ਗੁਣ ਜੰਵ ਲਾੜੇ ਨਾਲਿ ਸੋਹੈ ਪਰਖਿ
ਮੋਹਣੀਐ ਲਾਇਆ ॥

The marriage party of virtue looks beautiful with the
Groom; He chooses His enticing bride with care.

ਵੀਵਾਹੁ ਹੋਆ ਸੋਭ ਸੇਤੀ ਪੰਚ
ਸਬਦੀ ਆਇਆ ॥

The wedding is performed with glorious splendor; He
has arrived, accompanied by the vibrations of the Panch
Shabad, the Five Primal Sounds.

ਜਿਨਿ ਕੀਆ ਤਿਨਿ ਦੇਖਿਆ ਜਗੁ
ਧੰਧੜੈ ਲਾਇਆ ॥੧॥

The One who created the world, watches over it; He
enjoins the people of the world to their tasks. ॥1॥

ਹਉ ਬਲਿਹਾਰੀ ਸਾਜਨਾ ਮੀਤਾ
ਅਵਰੀਤਾ ॥

I am a sacrifice to my pure friends, the immaculate Saints.

ਇਹੁ ਤਨੁ ਜਿਨ ਸਿਉ ਗਾਡਿਆ ਮਨੁ
ਲੀਅਤਾ ਦੀਤਾ ॥

This body is attached to them, and we have shared our minds.

ਲੀਆ ਤ ਦੀਆ ਮਾਨੁ ਜਿਨੁ ਸਿਉ
ਸੇ ਸਜਨ ਕਿਉ ਵੀਸਰਹਿ ॥

We have shared our minds - how could I forget those friends?

ਜਿਨੁ ਦਿਸਿ ਆਇਆ ਹੋਹਿ ਰਲੀਆ
ਜੀਅ ਸੇਤੀ ਗਹਿ ਰਹਹਿ ॥

Seeing them brings joy to my heart; I keep them clasped to my soul.

ਸਗਲ ਗੁਣ ਅਵਗਣੁ ਨ ਕੋਈ ਹੋਹਿ
ਨੀਤਾ ਨੀਤਾ ॥

They have all virtues and merits, forever and ever; they have no demerits or faults at all.

ਹਉ ਬਲਿਹਾਰੀ ਸਾਜਨਾ ਮੀਤਾ
ਅਵਰੀਤਾ ॥੨॥

I am a sacrifice to my pure friends, the immaculate Saints. ||2||

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ
ਲਈਜੈ ॥

One who has a basket of fragrant virtues, should enjoy its fragrance.

ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ
ਕਰੀਜੈ ॥

If my friends have virtues, I will share in them.

੭੬੬

766

ਸਾਝ ਕਰੀਜੈ ਗੁਣਹ ਕੇਰੀ ਛੇਡਿ
ਅਵਗਣ ਚਲੀਐ ॥

Let us form a partnership, and share our virtues; let us abandon our faults, and walk on the Path.

ਪਹਿਰੇ ਪਟੰਬਰ ਕਰਿ ਅਡੰਬਰ
ਆਪਣਾ ਪਿੜੁ ਮਲੀਐ ॥

Let us wear our virtues like silk clothes; let us decorate ourselves, and enter the arena.

ਜਿਥੈ ਜਾਇ ਬਹੀਐ ਭਲਾ ਕਹੀਐ
ਝੋਲਿ ਅੰਮ੍ਰਿਤੁ ਪੀਜੈ ॥

Let us speak of goodness, wherever we go and sit; let us skim off the Ambrosial Nectar, and drink it in.

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ
ਲਈਜੈ ॥੩॥

One who has a basket of fragrant virtues, should enjoy its fragrance. ||3||

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ
ਨ ਕੋਈ ॥

He Himself acts; unto whom should we complain? No one else does anything.

ਆਖਣ ਤਾ ਕਉ ਜਾਈਐ ਜੇ ਭੂਲੜਾ
ਹੋਈ ॥

Go ahead and complain to Him, if He makes a mistake.

ਜੇ ਹੋਇ ਭੂਲਾ ਜਾਇ ਕਹੀਐ ਆਪਿ
ਕਰਤਾ ਕਿਉ ਭੁਲੈ ॥

If He makes a mistake, go ahead and complain to Him; but how can the Creator Himself make a mistake?

ਸੁਣੇ ਦੇਖੇ ਬਾਝੁ ਕਹਿਐ ਦਾਨੁ
ਅਣਮੰਗਿਆ ਦਿਵੈ ॥

ਦਾਨੁ ਦੇਇ ਦਾਤਾ ਜਗਿ ਬਿਧਾਤਾ
ਨਾਨਕਾ ਸਚੁ ਸੋਈ ॥

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ
ਨ ਕੋਈ ॥੪॥੧॥੪॥

ਸੂਹੀ ਮਹਲਾ ੧ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ
ਭਾਵੈ ਸੋਈ ॥

ਗੁਰ ਕੀ ਪਉੜੀ ਸਾਚ ਕੀ ਸਾਚਾ
ਸੁਖੁ ਹੋਈ ॥

ਸੁਖਿ ਸਹਜਿ ਆਵੈ ਸਾਚ ਭਾਵੈ ਸਾਚ
ਕੀ ਮਤਿ ਕਿਉ ਟਲੈ ॥

ਇਸਨਾਨੁ ਦਾਨੁ ਸੁਗਿਆਨੁ ਮਜਨੁ
ਆਪਿ ਅਛਲਿਓ ਕਿਉ ਛਲੈ ॥

ਪਰਪੰਚ ਮੋਹ ਬਿਕਾਰ ਥਾਕੇ ਕੂੜੁ
ਕਪਟੁ ਨ ਦੇਈ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ
ਭਾਵੈ ਸੋਈ ॥੧॥

ਸਾਹਿਬੁ ਸੇ ਸਾਲਾਹੀਐ ਜਿਨਿ
ਕਾਰਣੁ ਕੀਆ ॥

ਮੈਲੁ ਲਾਗੀ ਮਨਿ ਮੈਲਿਐ ਕਿਨੈ
ਅੰਮ੍ਰਿਤੁ ਪੀਆ ॥

ਮਥਿ ਅੰਮ੍ਰਿਤੁ ਪੀਆ ਇਹੁ ਮਨੁ
ਦੀਆ ਗੁਰ ਪਹਿ ਮੋਲੁ ਕਰਾਇਆ ॥

ਆਪਨਤਾ ਪ੍ਰਭੁ ਸਹਜਿ ਪਛਾਤਾ ਜਾ
ਮਨੁ ਸਾਚੈ ਲਾਇਆ ॥

ਤਿਸੁ ਨਾਲਿ ਗੁਣ ਗਾਵਾ ਜੇ ਤਿਸੁ
ਭਾਵਾ ਕਿਉ ਮਿਲੈ ਹੋਇ ਪਰਾਇਆ ॥

ਸਾਹਿਬੁ ਸੇ ਸਾਲਾਹੀਐ ਜਿਨਿ ਜਗਤੁ
ਉਪਾਇਆ ॥੨॥

He sees, He hears, and without our asking, without our begging, He gives His gifts.

The Great Giver, the Architect of the Universe, gives His gifts. O Nanak, He is the True Lord.

He Himself acts; unto whom should we complain? No one else does anything. ||4||1||4||

Soohee, First Mahalaa:

My mind is imbued with His Glorious Praises; I chant them, and He is pleasing to my mind.

Truth is the ladder to the Guru; climbing up to the True Lord, peace is obtained.

Celestial peace comes; the Truth pleases me. How could these True Teachings ever be erased?

He Himself is Undeceivable; how could He ever be deceived by cleansing baths, charity, spiritual wisdom or ritual bathings?

Fraud, attachment and corruption are taken away, as are falsehood, hypocrisy and duality.

My mind is imbued with His Glorious Praises; I chant them, and He is pleasing to my mind. ||1||

So praise your Lord and Master, who created the creation.

Filth sticks to the polluted mind; how rare are those who drink in the Ambrosial Nectar.

Churn this Ambrosial Nectar, and drink it in; dedicate this mind to the Guru, and He will value it highly.

I intuitively realized my God, when I linked my mind to the True Lord.

I will sing the Lord's Glorious Praises with Him, if it pleases Him; how could I meet Him by being a stranger to Him?

So praise your Lord and Master, who created the creation. ||2||

ਆਇ ਗਇਆ ਕੀ ਨ ਆਇਓ
ਕਿਉ ਆਵੈ ਜਾਤਾ ॥

ਪ੍ਰੀਤਮ ਸਿਉ ਮਨੁ ਮਾਨਿਆ ਹਰਿ
ਸੇਤੀ ਰਾਤਾ ॥

ਸਾਹਿਬ ਰੰਗਿ ਰਾਤਾ ਸਚ ਕੀ ਬਾਤਾ
ਜਿਨਿ ਬਿੰਬ ਕਾ ਕੋਟੁ ਉਸਾਰਿਆ ॥

ਪੰਚ ਭੂ ਨਾਇਕੋ ਆਪਿ ਸਿਰੰਦਾ
ਜਿਨਿ ਸਚ ਕਾ ਪਿੰਡੁ ਸਵਾਰਿਆ ॥

ਹਮ ਅਵਗਣਿਆਰੇ ਤੂ ਸੁਣਿ
ਪਿਆਰੇ ਤੁਧੁ ਭਾਵੈ ਸਚੁ ਸੋਈ ॥

ਆਵਣ ਜਾਣਾ ਨਾ ਥੀਐ ਸਾਚੀ
ਮਤਿ ਹੋਈ ॥੩॥

ਅੰਜਨੁ ਤੈਸਾ ਅੰਜੀਐ ਜੈਸਾ ਪਿਰ
ਭਾਵੈ ॥

ਸਮਝੈ ਸੂਝੈ ਜਾਣੀਐ ਜੇ ਆਪਿ
ਜਾਣਾਵੈ ॥

ਆਪਿ ਜਾਣਾਵੈ ਮਾਰਗਿ ਪਾਵੈ ਆਪੇ
ਮਨੁਆ ਲੇਵਏ ॥

ਕਰਮ ਸੁਕਰਮ ਕਰਾਏ ਆਪੇ
ਕੀਮਤਿ ਕਉਣ ਅਭੇਵਏ ॥

ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ
ਰਿਦੈ ਮਨੁ ਮਾਨਿਆ ॥

ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ
ਸਬਦੀ ਸਚੁ ਜਾਨਿਆ ॥੪॥

ਸਾਜਨ ਹੋਵਨਿ ਆਪਣੇ ਕਿਉ ਪਰ
ਘਰ ਜਾਹੀ ॥

ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥

ਮਨ ਮਾਹਿ ਸਾਜਨ ਕਰਹਿ ਰਲੀਆ
ਕਰਮ ਧਰਮ ਸਬਾਇਆ ॥

ਅਠਸਠਿ ਤੀਰਥ ਪੁੰਨ ਪੂਜਾ ਨਾਮੁ
ਸਾਚਾ ਭਾਇਆ ॥

When He comes, what else remains behind? How can there be any coming or going then?

When the mind is reconciled with its Beloved Lord, it is blended with Him.

True is the speech of one who is imbued with the Love of his Lord and Master, who fashioned the body fortress from a mere bubble.

He is the Master of the five elements; He Himself is the Creator Lord. He embellished the body with Truth.

I am worthless; please hear me, O my Beloved! Whatever pleases You is True.

One who is blessed with true understanding, does not come and go. ||3||

Apply such an ointment to your eyes, which is pleasing to your Beloved.

I realize, understand and know Him, only if He Himself causes me to know Him.

He Himself shows me the Way, and He Himself leads me to it, attracting my mind.

He Himself causes us to do good and bad deeds; who can know the value of the Mysterious Lord?

I know nothing of Tantric spells, magical mantras and hypocritical rituals; enshrining the Lord within my heart, my mind is satisfied.

The ointment of the Naam, the Name of the Lord, is only understood by one who realizes the Lord, through the Word of the Guru's Shabad. ||4||

I have my own friends; why should I go to the home of a stranger?

My friends are imbued with the True Lord; He is with them, in their minds.

In their minds, these friends celebrate in happiness; all good karma, righteousness and Dharma, the sixty-eight holy places of pilgrimage, charity and worship, are found in the love of the True Name.

੨੬੭

767

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ
ਭਾਇਆ ॥

ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ
ਬਣਾਇਆ ॥੫॥

ਅੰਧਾ ਆਗੂ ਜੇ ਥੀਐ ਕਿਉ ਪਾਧਰੁ
ਜਾਣੈ ॥

ਆਪਿ ਮੁਸੈ ਮਤਿ ਹੋਛੀਐ ਕਿਉ
ਰਾਹੁ ਪਛਾਣੈ ॥

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ
ਕੀ ਮਤਿ ਅੰਧਲੀ ॥

ਵਿਣੁ ਨਾਮ ਹਰਿ ਕੇ ਕਛੁ ਨ ਸੂਝੈ
ਅੰਧੁ ਬੁਝੋ ਧੰਧਲੀ ॥

ਦਿਨੁ ਰਾਤਿ ਚਾਨਣੁ ਚਾਉ ਉਪਜੈ
ਸਬਦੁ ਗੁਰ ਕਾ ਮਨਿ ਵਸੈ ॥

ਕਰ ਜੋਤਿ ਗੁਰ ਪਹਿ ਕਰਿ ਬਿਨੰਤੀ
ਰਾਹੁ ਪਾਧਰੁ ਗੁਰੁ ਦਸੈ ॥੬॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ
ਪਰਾਇਆ ॥

ਕਿਸੁ ਪਹਿ ਖੋਲ੍ਹੋ ਗੰਠੜੀ ਦੂਖੀ
ਭਰਿ ਆਇਆ ॥

ਦੂਖੀ ਭਰਿ ਆਇਆ ਜਗਤੁ
ਸਬਾਇਆ ਕਉਣੁ ਜਾਣੈ ਬਿਧਿ
ਮੇਰੀਆ ॥

ਆਵਣੇ ਜਾਵਣੇ ਖਰੇ ਡਰਾਵਣੇ ਤੋਟਿ
ਨ ਆਵੈ ਫੇਰੀਆ ॥

ਨਾਮ ਵਿਹੁਣੇ ਉਣੇ ਝੁਣੇ ਨਾ ਗੁਰਿ
ਸਬਦੁ ਸੁਣਾਇਆ ॥

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ
ਪਰਾਇਆ ॥੭॥

ਗੁਰ ਮਹਲੀ ਘਰਿ ਆਪਣੈ ਸੋ
ਭਰਪੁਰਿ ਲੀਣਾ ॥

He Himself creates, establishes and beholds all, by the
Pleasure of His Will.

My friends are happy in the Love of the Lord; they nurture
love for their Beloved. ||5||

If a blind man is made the leader, how will he know
the way?

He is impaired, and his understanding is inadequate; how
will he know the way?

How can he follow the path and reach the Mansion of the
Lord's Presence? Blind is the understanding of the blind.

Without the Lord's Name, they cannot see anything; the
blind are drowned in worldly entanglements.

Day and night, the Divine Light shines forth and joy wells
up, when the Word of the Guru's Shabad abides in the mind.

With your palms pressed together, pray to the Guru to
show you the way. ||6||

If the man becomes a stranger to God, then all the world
becomes a stranger to him.

Unto whom should I tie up and give the bundle of my pains?

The whole world is overflowing with pain and suffering;
who can know the state of my inner self?

Comings and goings are terrible and dreadful; there is no
end to the rounds of reincarnation.

Without the Naam, he is vacant and sad; he does not listen
to the Word of the Guru's Shabad.

If the mind becomes a stranger to God, then all the world
becomes a stranger to him. ||7||

One who finds the Guru's Mansion within the home of his
own being, merges in the All-pervading Lord.

ਸੇਵਕੁ ਸੇਵਾ ਤਾਂ ਕਰੇ ਸਚ ਸਬਦਿ
ਪਤੀਣਾ ॥

ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ
ਮਹਲਾ ਅੰਤਰੇ ॥

ਆਪਿ ਕਰਤਾ ਕਰੇ ਸੋਈ ਪ੍ਰਭੁ
ਆਪਿ ਅੰਤਿ ਨਿਰੰਤਰੇ ॥

ਗੁਰ ਸਬਦਿ ਮੇਲਾ ਤਾਂ ਸੁਹੇਲਾ
ਬਾਜੰਤ ਅਨਹਦ ਬੀਣਾ ॥

ਗੁਰ ਮਹਲੀ ਘਰਿ ਆਪਣੈ ਸੋ
ਭਰਿਪੁਰਿ ਲੀਣਾ ॥੮॥

ਕੀਤਾ ਕਿਆ ਸਾਲਾਹੀਐ ਕਰਿ ਵੇਖੈ
ਸੋਈ ॥

ਤਾ ਕੀ ਕੀਮਤਿ ਨ ਪਵੈ ਜੇ ਲੋਚੈ
ਕੋਈ ॥

ਕੀਮਤਿ ਸੋ ਪਾਵੈ ਆਪਿ ਜਾਣਾਵੈ
ਆਪਿ ਅਭੁਲੁ ਨ ਭੁਲਾਏ ॥

ਜੈ ਜੈ ਕਾਰੁ ਕਰਹਿ ਤੁਧੁ ਭਾਵਹਿ
ਗੁਰ ਕੈ ਸਬਦਿ ਅਮੁਲਾਏ ॥

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ
ਛੋਡਉ ਭਾਈ ॥

ਨਾਨਕ ਜਿਨਿ ਕਰਿ ਦੇਖਿਆ ਦੇਵੈ
ਮਤਿ ਸਾਈ ॥੯॥੨॥੫॥

ਰਾਗੁ ਸੂਹੀ ਛੰਤ ਮਹਲਾ ੩ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਸੁਖ ਸੋਹਿਲੜਾ ਹਰਿ ਧਿਆਵਹੁ ॥
ਗੁਰਮੁਖਿ ਹਰਿ ਫਲੁ ਪਾਵਹੁ ॥
ਗੁਰਮੁਖਿ ਫਲੁ ਪਾਵਹੁ ਹਰਿ ਨਾਮੁ
ਧਿਆਵਹੁ ਜਨਮ ਜਨਮ ਕੇ ਦੂਖ
ਨਿਵਾਰੇ ॥

The sevadar performs selfless service when he is pleased,
and confirmed in the True Word of the Shabad.

Confirmed in the Shabad, with her being softened by
devotion, the bride dwells in the Mansion of the Lord's
Presence, deep within her being.

The Creator Himself creates; God Himself, in the end, is
endless.

Through the Word of the Guru's Shabad, the mortal is
united, and then embellished; the unstruck melody of the
sound current resounds.

One who finds the Guru's Mansion within the home of his
own being, merges in the All-pervading Lord. ||8||

Why praise that which is created? Praise instead the One
who created it and watches over it.

His value cannot be estimated, no matter how much one
may wish.

He alone can estimate the Lord's value, whom the Lord
Himself causes to know. He is not mistaken; He does not
make mistakes.

He alone celebrates victory, who is pleasing to You,
through the Invaluable Word of the Guru's Shabad.

I am lowly and abject - I offer my prayer; may I never
forsake the True Name, O Sibling of Destiny.

O Nanak, the One who created the creation, watches over
it; He alone bestows understanding. ||9||2||5||

Raag Soohi, Chhant, Third Mahalaa, Second House:

One Universal Creator God.

By The Grace Of The True Guru:

Meditate on the Lord, and find peace and pleasure.

As Gurmukh, obtain the Lord's fruitful rewards.

As Gurmukh, obtain the fruit of the Lord, and meditate
on the Lord's Name; the pains of countless lifetimes shall
be erased.

ਬਲਿਹਾਰੀ ਗੁਰ ਅਪਣੇ ਵਿਟਹੁ
ਜਿਨਿ ਕਾਰਜ ਸਭਿ ਸਵਾਰੇ ॥

ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ
ਸੁਖ ਫਲ ਹਰਿ ਜਨ ਪਾਵਹੁ ॥

ਨਾਨਕੁ ਕਹੈ ਸੁਣਹੁ ਜਨ ਭਾਈ ਸੁਖ
ਸੋਹਿਲੜਾ ਹਰਿ ਧਿਆਵਹੁ ॥੧॥

ਸੁਣਿ ਹਰਿ ਗੁਣ ਭੀਨੇ ਸਹਜਿ
ਸੁਭਾਏ ॥

ਗੁਰਮਤਿ ਸਹਜੇ ਨਾਮੁ ਧਿਆਏ ॥
ਜਿਨ ਕਉ ਧੁਰਿ ਲਿਖਿਆ ਤਿਨ
ਗੁਰੁ ਮਿਲਿਆ ਤਿਨ ਜਨਮ ਮਰਣ
ਭਉ ਭਾਗਾ ॥

੭੬੮

ਅੰਦਰਹੁ ਦੁਰਮਤਿ ਦੂਜੀ ਖੋਈ ਸੋ
ਜਨੁ ਹਰਿ ਲਿਵ ਲਾਗਾ ॥

ਜਿਨ ਕਉ ਕ੍ਰਿਪਾ ਕੀਨੀ ਮੇਰੈ
ਸੁਆਮੀ ਤਿਨ ਅਨਦਿਨੁ ਹਰਿ
ਗੁਣ ਗਾਏ ॥

ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

ਜੁਗ ਮਹਿ ਰਾਮ ਨਾਮੁ ਨਿਸਤਾਰਾ ॥

ਗੁਰ ਤੇ ਉਪਜੈ ਸਬਦੁ ਵੀਚਾਰਾ ॥

ਗੁਰ ਸਬਦੁ ਵੀਚਾਰਾ ਰਾਮ ਨਾਮੁ
ਪਿਆਰਾ ਜਿਸੁ ਕਿਰਪਾ ਕਰੇ ਸੁ
ਪਾਏ ॥

ਸਹਜੇ ਗੁਣ ਗਾਵੈ ਦਿਨੁ ਰਾਤੀ
ਕਿਲਵਿਖ ਸਭਿ ਗਵਾਏ ॥

ਸਭੁ ਕੋ ਤੇਰਾ ਤੂ ਸਭਨਾ ਕਾ ਹਉ
ਤੇਰਾ ਤੂ ਹਮਾਰਾ ॥

I am a sacrifice to my Guru, who has arranged and resolved all my affairs.

The Lord God will bestow His Grace, if you meditate on the Lord; O humble servant of the Lord, you shall obtain the fruit of peace.

Says Nanak, listen O humble Sibling of Destiny: meditate on the Lord, and find peace and pleasure. ||1||

Hearing the Glorious Praises of the Lord, I am intuitively drenched with His Love.

Under Guru's Instruction, I meditate intuitively on the Naam.

Those who have such pre-ordained destiny, meet the Guru, and their fears of birth and death leave them.

768

One who eliminates evil-mindedness and duality from within himself, that humble being lovingly focuses his mind on the Lord.

Those, upon whom my Lord and Master bestows His Grace, sing the Glorious Praises of the Lord, night and day.

Hearing the Glorious Praises of the Lord, I am intuitively drenched with His Love. ||2||

In this age, emancipation comes only from the Lord's Name.

Contemplative meditation on the Word of the Shabad emanates from the Guru.

Contemplating the Guru's Shabad, one comes to love the Lord's Name; he alone obtains it, unto whom the Lord shows Mercy.

In peace and poise, he sings the Lord's Praises day and night, and all sins are eradicated.

All are Yours, and You belong to all. I am Yours, and You are mine.

ਜੁਗ ਮਹਿ ਰਾਮ ਨਾਮੁ
ਨਿਸਤਾਰਾ ॥੩॥

In this age, emancipation comes only from the Lord's Name. ||3||

ਸਾਜਨ ਆਇ ਵੁਠੇ ਘਰ ਮਾਹੀ ॥

The Lord, my Friend has come to dwell within the home of my heart;

ਹਰਿ ਗੁਣ ਗਾਵਹਿ ਤ੍ਰਿਪਤਿ
ਅਘਾਹੀ ॥

singing the Glorious Praises of the Lord, one is satisfied and fulfilled.

ਹਰਿ ਗੁਣ ਗਾਇ ਸਦਾ ਤ੍ਰਿਪਤਾਸੀ
ਫਿਰਿ ਭੂਖ ਨ ਲਾਗੈ ਆਏ ॥

Singing the Glorious Praises of the Lord, one is satisfied forever, never to feel hunger again.

ਦਹ ਦਿਸਿ ਪੂਜ ਹੋਵੈ ਹਰਿ ਜਨ ਕੀ
ਜੋ ਹਰਿ ਹਰਿ ਨਾਮੁ ਧਿਆਏ ॥

That humble servant of the Lord, who meditates on the Name of the Lord, Har, Har, is worshipped in the ten directions.

ਨਾਨਕ ਹਰਿ ਆਪੇ ਜੋੜਿ ਵਿਛੋੜੇ
ਹਰਿ ਬਿਨੁ ਕੇ ਦੂਜਾ ਨਾਹੀ ॥

O Nanak, He Himself joins and separates; there is no other than the Lord.

ਸਾਜਨ ਆਇ ਵੁਠੇ ਘਰ ਮਾਹੀ
॥੪॥੧॥

The Lord, my Friend has come to dwell within the home of my heart. ||4||1||

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

Raag Soohee, Third Mahalaa, Third House:

ਰਾਗੁ ਸੂਹੀ ਮਹਲਾ ੩ ਘਰੁ ੩ ॥

The Dear Lord protects His humble devotees; throughout the ages, He has protected them.

ਭਗਤ ਜਨਾ ਕੀ ਹਰਿ ਜੀਉ ਰਾਖੈ
ਜੁਗਿ ਜੁਗਿ ਰਖਦਾ ਆਇਆ
ਰਾਮ ॥

Those devotees who become Gurmukh burn away their ego, through the Word of the Shabad.

ਸੇ ਭਗਤੁ ਜੋ ਗੁਰਮੁਖਿ ਹੋਵੈ ਹਉਮੈ
ਸਬਦਿ ਜਲਾਇਆ ਰਾਮ ॥

Those who burn away their ego through the Shabad, become pleasing to my Lord; their speech becomes True.

ਹਉਮੈ ਸਬਦਿ ਜਲਾਇਆ ਮੇਰੇ ਹਰਿ
ਭਾਇਆ ਜਿਸ ਦੀ ਸਾਚੀ ਬਾਣੀ ॥

They perform the Lord's true devotional service, day and night, as the Guru has instructed them.

ਸਚੀ ਭਗਤਿ ਕਰਹਿ ਦਿਨੁ ਰਾਤੀ
ਗੁਰਮੁਖਿ ਆਖਿ ਵਖਾਣੀ ॥

The devotees' lifestyle is true, and absolutely pure; the True Name is pleasing to their minds.

ਭਗਤਾ ਕੀ ਚਾਲ ਸਚੀ ਅਤਿ
ਨਿਰਮਲ ਨਾਮੁ ਸਚਾ ਮਨਿ
ਭਾਇਆ ॥

O Nanak, those devotees, who practice Truth, and only Truth, look beautiful in the Court of the True Lord. ||1||

ਨਾਨਕ ਭਗਤ ਸੋਹਹਿ ਦਰਿ ਸਾਚੈ
ਜਿਨੀ ਸਚੇ ਸਚੁ ਕਮਾਇਆ ॥੧॥

ਹਰਿ ਭਗਤਾ ਕੀ ਜਾਤਿ ਪਤਿ ਹੈ
ਭਗਤ ਹਰਿ ਕੈ ਨਾਮਿ ਸਮਾਣੇ
ਰਾਮ ॥

The Lord is the social class and honor of His devotees; the Lord's devotees merge in the Naam, the Name of the Lord.

ਹਰਿ ਭਗਤਿ ਕਰਹਿ ਵਿਚਹੁ ਆਪੁ
ਗਵਾਵਹਿ ਜਿਨ ਗੁਣ ਅਵਗਣ
ਪਛਾਣੇ ਰਾਮ ॥

They worship the Lord in devotion, and eradicate self-conceit from within themselves; they understand merits and demerits.

ਗੁਣ ਅਉਗਣ ਪਛਾਣੈ ਹਰਿ ਨਾਮੁ
ਵਖਾਣੈ ਭੈ ਭਗਤਿ ਮੀਠੀ ਲਾਗੀ ॥

They understand merits and demerits, and chant the Lord's Name; devotional worship is sweet to them.

ਅਨਦਿਨੁ ਭਗਤਿ ਕਰਹਿ ਦਿਨੁ
ਰਾਤੀ ਘਰ ਹੀ ਮਹਿ ਬੈਰਾਗੀ ॥

Night and day, they perform devotional worship, day and night, and in the home of the self, they remain detached.

ਭਗਤੀ ਰਾਤੇ ਸਦਾ ਮਨੁ ਨਿਰਮਲੁ
ਹਰਿ ਜੀਉ ਵੇਖਹਿ ਸਦਾ ਨਾਲੇ ॥

Imbued with devotion, their minds remain forever immaculate and pure; they see their Dear Lord always with them.

ਨਾਨਕ ਸੇ ਭਗਤ ਹਰਿ ਕੈ ਦਰਿ
ਸਾਚੇ ਅਨਦਿਨੁ ਨਾਮੁ ਸਮਾਲੇ ॥੨॥

O Nanak, those devotees are True in the Court of the Lord; night and day, they dwell upon the Naam. ||2||

ਮਨਮੁਖ ਭਗਤਿ ਕਰਹਿ ਬਿਨੁ
ਸਤਿਗੁਰ ਵਿਣੁ ਸਤਿਗੁਰ ਭਗਤਿ
ਨ ਹੋਈ ਰਾਮ ॥

The self-willed manmukhs practice devotional rituals without the True Guru, but without the True Guru, there is no devotion.

ਹਉਮੈ ਮਾਇਆ ਰੋਗਿ ਵਿਆਪੇ
ਮਰਿ ਜਨਮਹਿ ਦੁਖੁ ਹੋਈ ਰਾਮ ॥

They are afflicted with the diseases of egotism and Maya, and they suffer the pains of death and rebirth.

ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ
ਪਰਜ ਵਿਗੋਈ ਵਿਣੁ ਗੁਰ ਤਤੁ ਨ
ਜਾਨਿਆ ॥

The world suffers the pains of death and rebirth, and through the love of duality, it is ruined; without the Guru, the essence of reality is not known.

ਭਗਤਿ ਵਿਹੂਣਾ ਸਭੁ ਜਗੁ ਭਰਮਿਆ
ਅੰਤਿ ਗਇਆ ਪਛੁਤਾਨਿਆ ॥

Without devotional worship, everyone in the world is deluded and confused, and in the end, they depart with regrets.

੭੬੯

769

ਕੋਟਿ ਮਧੇ ਕਿਨੈ ਪਛਾਣਿਆ ਹਰਿ
ਨਾਮਾ ਸਚੁ ਸੋਈ ॥

Among millions, there is scarcely one who realizes the Name of the True Lord.

ਨਾਨਕ ਨਾਮਿ ਮਿਲੈ ਵਡਿਆਈ ਦੂਜੈ
ਭਾਇ ਪਤਿ ਖੋਈ ॥੩॥

O Nanak, through the Naam, greatness is obtained; in the love of duality, all honor is lost. ||3||

ਭਗਤਾ ਕੈ ਘਰਿ ਕਾਰਜੁ ਸਾਚਾ ਹਰਿ
ਗੁਣ ਸਦਾ ਵਖਾਣੇ ਰਾਮ ॥

In the home of the devotees, is the joy of true marriage; they chant the Glorious Praises of the Lord forever.

ਭਗਤਿ ਖਜਾਨਾ ਆਪੇ ਦੀਆ ਕਾਲੁ
ਕੰਟਕੁ ਮਾਰਿ ਸਮਾਣੇ ਰਾਮ ॥

ਕਾਲੁ ਕੰਟਕੁ ਮਾਰਿ ਸਮਾਣੇ ਹਰਿ
ਮਨਿ ਭਾਣੇ ਨਾਮੁ ਨਿਧਾਨੁ ਸਚੁ
ਪਾਇਆ ॥

ਸਦਾ ਅਖੁਟੁ ਕਦੇ ਨ ਨਿਖੁਟੈ ਹਰਿ
ਦੀਆ ਸਹਜਿ ਸੁਭਾਇਆ ॥

ਹਰਿ ਜਨ ਉਚੇ ਸਦ ਹੀ ਉਚੇ ਗੁਰ
ਕੈ ਸਬਦਿ ਸੁਹਾਇਆ ॥

ਨਾਨਕ ਆਪੇ ਬਖਸਿ ਮਿਲਾਏ ਜੁਗਿ
ਜੁਗਿ ਸੋਭਾ ਪਾਇਆ ॥੪॥੧॥੨॥

ਸੂਹੀ ਮਹਲਾ ੩ ॥

ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ
ਕਾ ਹੋਇ ਵੀਚਾਰੇ ਰਾਮ ॥

ਹਉਮੈ ਸਭਿ ਕਿਲਵਿਖ ਕਾਟੇ ਸਾਚੁ
ਰਖਿਆ ਉਰਿ ਧਾਰੇ ਰਾਮ ॥

ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ
ਫਿਰਿ ਭਵਜਲੁ ਤਰਣੁ ਨ ਹੋਈ ॥

ਸਚਾ ਸਤਿਗੁਰੁ ਸਚੀ ਬਾਣੀ ਜਿਨਿ
ਸਚੁ ਵਿਖਾਲਿਆ ਸੋਈ ॥

ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ
ਵੇਖੈ ਸਭੁ ਸੋਈ ॥

ਨਾਨਕ ਸਾਚਾ ਸਾਹਿਬੁ ਸਾਚੀ ਨਾਈ
ਸਚੁ ਨਿਸਤਾਰਾ ਹੋਈ ॥੧॥

ਸਾਚੈ ਸਤਿਗੁਰਿ ਸਾਚੁ ਬੁਝਾਇਆ
ਪਤਿ ਰਾਖੈ ਸਚੁ ਸੋਈ ਰਾਮ ॥

ਸਚਾ ਭੋਜਨੁ ਭਾਉ ਸਚਾ ਹੈ ਸਚੈ
ਨਾਮਿ ਸੁਖੁ ਹੋਈ ਰਾਮ ॥

ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ
ਗਰਭਿ ਨ ਜੁਨੀ ਵਾਸਾ ॥

He Himself blesses them with the treasure of devotion;
conquering the thorny pain of death, they merge in the Lord.

Conquering the thorny pain of death, they merge in the
Lord; they are pleasing to the Lord's Mind, and they obtain
the true treasure of the Naam.

This treasure is inexhaustible; it will never be exhausted.
The Lord automatically blesses them with it.

The humble servants of the Lord are exalted and elevated,
forever on high; they are adorned with the Word of the
Guru's Shabad.

O Nanak, He Himself forgives them, and merges them with
Himself; throughout the ages, they are glorified. ||4||1||2||

Soohee, Third Mahalaa:

Through the True Word of the Shabad, true happiness
prevails, there where the True Lord is contemplated.

Egotism and all sins are eradicated, when one keeps the
True Lord enshrined in the heart.

One who keeps the True Lord enshrined in the heart,
crosses over the terrible and dreadful world-ocean; he shall
not have to cross over it again.

True is the True Guru, and True is the Word of His Bani;
through it, the True Lord is seen.

One who sings the Glorious Praises of the True Lord
merges in Truth; he beholds the True Lord everywhere.

O Nanak, True is the Lord and Master, and True is His
Name; through Truth, comes emancipation. ||1||

The True Guru reveals the True Lord; the True Lord
preserves our honor.

The true food is love for the True Lord; through the True
Name, peace is obtained.

Through the True Name, the mortal finds peace; he
shall never die, and never again enter the womb of
reincarnation.

ਜੋਤੀ ਜੋਤਿ ਮਿਲਾਈ ਸਚਿ ਸਮਾਈ
ਸਚਿ ਨਾਇ ਪਰਗਾਸਾ ॥

ਜਿਨੀ ਸਚੁ ਜਾਤਾ ਸੇ ਸਚੇ ਹੋਏ
ਅਨਦਿਨੁ ਸਚੁ ਧਿਆਇਨਿ ॥

ਨਾਨਕ ਸਚੁ ਨਾਮੁ ਜਿਨ ਹਿਰਦੈ
ਵਸਿਆ ਨਾ ਵੀਛੁੜਿ ਦੁਖੁ
ਪਾਇਨਿ ॥੨॥

ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ
ਘਰਿ ਸੋਹਿਲਾ ਹੋਈ ਰਾਮ ॥

ਨਿਰਮਲ ਗੁਣ ਸਾਚੇ ਤਨੁ ਮਨੁ
ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ
ਸੋਈ ਰਾਮ ॥

ਸਭੁ ਸਚੁ ਵਰਤੈ ਸਚੇ ਬੋਲੈ ਜੋ ਸਚੁ
ਕਰੈ ਸੁ ਹੋਈ ॥

ਜਹ ਦੇਖਾ ਤਹ ਸਚੁ ਪਸਰਿਆ
ਅਵਰੁ ਨ ਦੂਜਾ ਕੋਈ ॥

ਸਚੇ ਉਪਜੈ ਸਚਿ ਸਮਾਵੈ ਮਰਿ
ਜਨਮੈ ਦੂਜਾ ਹੋਈ ॥

ਨਾਨਕ ਸਭੁ ਕਿਛੁ ਆਪੇ ਕਰਤਾ
ਆਪਿ ਕਰਾਵੈ ਸੋਈ ॥੩॥

ਸਚੇ ਭਗਤ ਸੋਹਿ ਦਰਵਾਰੇ ਸਚੇ
ਸਚੁ ਵਖਾਣੇ ਰਾਮ ॥

ਘਟ ਅੰਤਰੇ ਸਾਚੀ ਬਾਣੀ ਸਾਚੇ
ਆਪਿ ਪਛਾਣੇ ਰਾਮ ॥

ਆਪੁ ਪਛਾਣਹਿ ਤਾ ਸਚੁ ਜਾਣਹਿ
ਸਾਚੇ ਸੋਝੀ ਹੋਈ ॥

ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ
ਸੁਖੁ ਹੋਈ ॥

ਸਾਚਿ ਰਤੇ ਭਗਤ ਇਕ ਰੰਗੀ ਦੂਜਾ
ਰੰਗੁ ਨ ਕੋਈ ॥

His light blends with the Light, and he merges into the True Lord; he is illuminated and enlightened with the True Name.

Those who know the Truth are True; night and day, they meditate on Truth.

O Nanak, those whose hearts are filled with the True Name, never suffer the pains of separation. ||2||

In that home, and in that heart, where the True Bani of the Lord's True Praises are sung, the songs of joy resound.

Through the immaculate virtues of the True Lord, the body and mind are rendered True, and God, the True Primal Being, dwells within.

Such a person practices only Truth, and speaks only Truth; whatever the True Lord does, that alone comes to pass.

Wherever I look, there I see the True Lord pervading; there is no other at all.

From the True Lord, we emanate, and into the True Lord, we shall merge; death and birth come from duality.

O Nanak, He Himself does everything; He Himself is the Cause. ||3||

The true devotees look beautiful in the Darbaar of the Lord's Court. They speak Truth, and only Truth.

Deep within the nucleus of their heart, is the True Word of the Lord's Bani. Through the Truth, they understand themselves.

They understand themselves, and so know the True Lord, through their true intuition.

True is the Shabad, and True is its Glory; peace comes only from Truth.

Imbued with Truth, the devotees love the One Lord; they do not love any other.

ਨਾਨਕ ਜਿਸ ਕਉ ਮਸਤਕਿ
ਲਿਖਿਆ ਤਿਸੁ ਸਚੁ ਪਰਾਪਤਿ
ਹੋਈ ॥੪॥੨॥੩॥

O Nanak, he alone obtains the True Lord, who has such pre-ordained destiny written upon his forehead. ||4||2||3||

ਸੂਹੀ ਮਹਲਾ ੩ ॥

Soohee, Third Mahalaa:

ਜੁਗ ਚਾਰੇ ਧਨ ਜੇ ਭਵੈ ਬਿਨੁ
ਸਤਿਗੁਰ ਸੋਹਾਗੁ ਨ ਹੋਈ ਰਾਮ ॥

The soul-bride may wander throughout the four ages, but still, without the True Guru, she will not find her True Husband Lord.

੭੭੦

770

ਨਿਹਚਲੁ ਰਾਜੁ ਸਦਾ ਹਰਿ ਕੇਰਾ
ਤਿਸੁ ਬਿਨੁ ਅਵਰੁ ਨ ਕੋਈ ਰਾਮ ॥
ਤਿਸੁ ਬਿਨੁ ਅਵਰੁ ਨ ਕੋਈ ਸਦਾ
ਸਚੁ ਸੋਈ ਗੁਰਮੁਖਿ ਏਕੋ
ਜਾਣਿਆ ॥

The Kingdom of the Lord is permanent, and forever unchanging; there is no other than Him.

There is no other than Him - He is True forever; the Gurmukh knows the One Lord.

ਧਨ ਪਿਰ ਮੇਲਾਵਾ ਹੋਆ ਗੁਰਮਤੀ
ਮਨੁ ਮਾਨਿਆ ॥

That soul-bride, whose mind accepts the Guru's Teachings, meets her Husband Lord.

ਸਤਿਗੁਰੁ ਮਿਲਿਆ ਤਾ ਹਰਿ
ਪਾਇਆ ਬਿਨੁ ਹਰਿ ਨਾਵੈ ਮੁਕਤਿ
ਨ ਹੋਈ ॥

Meeting the True Guru, she finds the Lord; without the Lord's Name, there is no liberation.

ਨਾਨਕ ਕਾਮਣਿ ਕੰਤੈ ਰਾਵੈ ਮਨਿ
ਮਾਨਿਐ ਸੁਖੁ ਹੋਈ ॥੧॥

O Nanak, the soul-bride ravishes and enjoys her Husband Lord; her mind accepts Him, and she finds peace. ||1||

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ
ਵਰੁ ਪਾਵਹਿ ਸੋਈ ਰਾਮ ॥

Serve the True Guru, O young and innocent bride; thus you shall obtain the Lord as your Husband.

ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ
ਵੇਸੁ ਨ ਹੋਈ ਰਾਮ ॥

You shall be the virtuous and happy bride of the True Lord forever; and you shall never again wear soiled clothes.

ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ
ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥

Your clothes shall never again be soiled; how rare are those few, who, as Gurmukh, recognize this, and conquer their ego.

ਕਰਣੀ ਕਾਰ ਕਮਾਵੈ ਸਬਦਿ ਸਮਾਵੈ
ਅੰਤਰਿ ਏਕੋ ਜਾਣਿਆ ॥

So make your practice the practice of good deeds; merge into the Word of the Shabad, and deep within, come to know the One Lord.

ਗੁਰਮੁਖਿ ਪ੍ਰਭੁ ਰਾਵੈ ਦਿਨੁ ਰਾਤੀ
ਆਪਣਾ ਸਾਚੀ ਸੋਭਾ ਹੋਈ ॥

The Gurmukh enjoys God, day and night, and so obtains true glory.

ਨਾਨਕ ਕਾਮਣਿ ਪਿਰੁ ਰਾਵੇ ਆਪਣਾ
ਰਵਿ ਰਹਿਆ ਪ੍ਰਭੁ ਸੋਈ ॥੨॥

O Nanak, the soul-bride enjoys and ravishes her Beloved;
God is pervading and permeating everywhere. ||2||

ਗੁਰ ਕੀ ਕਾਰ ਕਰੇ ਧਨ ਬਾਲੜੀਏ
ਹਰਿ ਵਰੁ ਦੇਇ ਮਿਲਾਏ ਰਾਮ ॥

Serve the Guru, O young and innocent soul-bride, and he
will lead to you meet your Husband Lord.

ਹਰਿ ਕੈ ਰੰਗਿ ਰਤੀ ਹੈ ਕਾਮਣਿ
ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥

The bride is imbued with the Love of her Lord; meeting
with her Beloved, she finds peace.

ਮਿਲਿ ਪ੍ਰੀਤਮ ਸੁਖੁ ਪਾਏ ਸਚਿ
ਸਮਾਏ ਸਚੁ ਵਰਤੈ ਸਭ ਥਾਈ ॥

Meeting her Beloved, she finds peace, and merges in the
True Lord; the True Lord is pervading everywhere.

ਸਚਾ ਸੀਗਾਰੁ ਕਰੇ ਦਿਨੁ ਰਾਤੀ
ਕਾਮਣਿ ਸਚਿ ਸਮਾਈ ॥

The bride makes Truth her decorations, day and night, and
remains absorbed in the True Lord.

ਹਰਿ ਸੁਖਦਾਤਾ ਸਬਦਿ ਪਛਾਤਾ
ਕਾਮਣਿ ਲਇਆ ਕੰਠਿ ਲਾਏ ॥

The Lord, the Giver of peace, is realized through His
Shabad; He hugs His bride close in His embrace.

ਨਾਨਕ ਮਹਲੀ ਮਹਲੁ ਪਛਾਣੈ
ਗੁਰਮਤੀ ਹਰਿ ਪਾਏ ॥੩॥

O Nanak, the bride obtains the Mansion of His Presence;
through the Guru's Teachings, she finds her Lord. ||3||

ਸਾ ਧਨ ਬਾਲੀ ਧੁਰਿ ਮੇਲੀ ਮੇਰੈ
ਪ੍ਰਭਿ ਆਪਿ ਮਿਲਾਈ ਰਾਮ ॥

The Primal Lord, my God, has united His young and
innocent bride with Himself.

ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ
ਰਵਿ ਰਹਿਆ ਸਭ ਥਾਈ ਰਾਮ ॥

Through the Guru's Teachings, her heart is illumined and
enlightened; God is permeating and pervading everywhere.

ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ
ਵਸਾਈ ਪੂਰਬਿ ਲਿਖਿਆ ਪਾਇਆ ॥

God is permeating and pervading everywhere; He dwells
in her mind, and she realizes her pre-ordained destiny.

ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ
ਸੀਗਾਰੁ ਬਣਾਇਆ ॥

On his cozy bed, she is pleasing to my God; she fashions
her decorations of Truth.

ਕਾਮਣਿ ਨਿਰਮਲ ਹਉਮੈ ਮਲੁ ਖੋਈ
ਗੁਰਮਤਿ ਸਚਿ ਸਮਾਈ ॥

The bride is immaculate and pure; she washes away the
filth of egotism, and through the Guru's Teachings, she
merges in the True Lord.

ਨਾਨਕ ਆਪਿ ਮਿਲਾਈ ਕਰਤੈ ਨਾਮੁ
ਨਵੈ ਨਿਧਿ ਪਾਈ ॥੪॥੩॥੪॥

O Nanak, the Creator Lord blends her into Himself, and
she obtains the nine treasures of the Naam. ||4||3||4||

ਸੂਹੀ ਮਹਲਾ ੩ ॥

Soohee, Third Mahalaa:

ਹਰਿ ਹਰੇ ਹਰਿ ਗੁਣ ਗਾਵਹੁ ਹਰਿ
ਗੁਰਮੁਖੇ ਪਾਏ ਰਾਮ ॥

Sing the Glorious Praises of the Lord, Har, Har, Har; the
Gurmukh obtains the Lord.

ਅਨਦਿਨੋ ਸਬਦਿ ਰਵਹੁ ਅਨਹਦ
ਸਬਦ ਵਜਾਏ ਰਾਮ ॥

Night and day, chant the Word of the Shabad; night and
day, the Shabad shall vibrate and resound.

ਅਨਹਦ ਸਬਦ ਵਜਾਏ ਹਰਿ ਜੀਉ
ਘਰਿ ਆਏ ਹਰਿ ਗੁਣ ਗਾਵਹੁ
ਨਾਰੀ ॥

The unstruck melody of the Shabad vibrates, and the Dear Lord comes into the home of my heart; O ladies, sing the Glorious Praises of the Lord.

ਅਨਦਿਨੁ ਭਗਤਿ ਕਰਹਿ ਗੁਰ ਆਗੈ
ਸਾ ਧਨ ਕੰਤ ਪਿਆਰੀ ॥

That soul-bride, who performs devotional worship service to the Guru night and day, becomes the Beloved bride of her Lord.

ਗੁਰ ਕਾ ਸਬਦੁ ਵਸਿਆ ਘਟ
ਅੰਤਰਿ ਸੇ ਜਨ ਸਬਦਿ ਸੁਹਾਏ ॥

Those humble beings, whose hearts are filled with the Word of the Guru's Shabad, are adorned with the Shabad.

ਨਾਨਕ ਤਿਨ ਘਰਿ ਸਦ ਹੀ ਸੋਹਿਲਾ
ਹਰਿ ਕਰਿ ਕਿਰਪਾ ਘਰਿ ਆਏ ॥੧॥

O Nanak, their hearts are forever filled with happiness; the Lord, in His Mercy, enters into their hearts. ||1||

ਭਗਤਾ ਮਨਿ ਆਨੰਦੁ ਭਇਆ ਹਰਿ
ਨਾਮਿ ਰਹੇ ਲਿਵ ਲਾਏ ਰਾਮ ॥

The minds of the devotees are filled with bliss; they remain lovingly absorbed in the Lord's Name.

ਗੁਰਮੁਖੇ ਮਨੁ ਨਿਰਮਲੁ ਹੋਆ
ਨਿਰਮਲ ਹਰਿ ਗੁਣ ਗਾਏ ਰਾਮ ॥

The mind of the Gurmukh is immaculate and pure; she sings the Immaculate Praises of the Lord.

ਨਿਰਮਲ ਗੁਣ ਗਾਏ ਨਾਮੁ ਮੰਨਿ
ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥

Singing His Immaculate Praises, she enshrines in her mind the Naam, the Name of the Lord, and the Ambrosial Word of His Bani.

ਜਿਨ੍ ਮਨਿ ਵਸਿਆ ਸੇਈ ਜਨ
ਨਿਸਤਰੇ ਘਟਿ ਘਟਿ ਸਬਦਿ
ਸਮਾਣੀ ॥

Those humble beings, within whose minds it abides, are emancipated; the Shabad permeates each and every heart.

੭੭੧

771

ਤੇਰੇ ਗੁਣ ਗਾਵਹਿ ਸਹਜਿ ਸਮਾਵਹਿ
ਸਬਦੇ ਮੇਲਿ ਮਿਲਾਏ ॥

Singing Your Glorious Praises, they merge naturally into You, O Lord; through the Shabad, they are united in Union with You.

ਨਾਨਕ ਸਫਲ ਜਨਮੁ ਤਿਨ ਕੇਰਾ ਜਿ
ਸਤਿਗੁਰਿ ਹਰਿ ਮਾਰਗਿ ਪਾਏ ॥੨॥

O Nanak, their lives are fruitful; the True Guru places them on the Lord's Path. ||2||

ਸੰਤਸੰਗਤਿ ਸਿਉ ਮੇਲੁ ਭਇਆ
ਹਰਿ ਹਰਿ ਨਾਮਿ ਸਮਾਏ ਰਾਮ ॥

Those who join the Society of the Saints are absorbed in the Name of the Lord, Har, Har.

ਗੁਰ ਕੈ ਸਬਦਿ ਸਦ ਜੀਵਨ ਮੁਕਤ
ਭਏ ਹਰਿ ਕੈ ਨਾਮਿ ਲਿਵ ਲਾਏ
ਰਾਮ ॥

Through the Word of the Guru's Shabad, they are forever 'jivan mukta' - liberated while yet alive; they are lovingly absorbed in the Name of the Lord.

ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ
ਮਿਲਾਏ ਮਨੁਆ ਰਤਾ ਹਰਿ ਨਾਲੇ ॥

They center their consciousness on the Lord's Name; through the Guru, they are united in His Union. Their minds are imbued with the Lord's Love.

ਸੁਖਦਾਤਾ ਪਾਇਆ ਮੋਹੁ ਚੁਕਾਇਆ
ਅਨਦਿਨੁ ਨਾਮੁ ਸਮਾਲੇ ॥

They find the Lord, the Giver of peace, and they eradicate attachments; night and day, they contemplate the Naam.

ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ
ਮਨਿ ਵਸਾਏ ॥

They are imbued with the Word of the Guru's Shabad, and intoxicated with celestial peace; the Naam abides in their minds.

ਨਾਨਕ ਤਿਨ ਘਰਿ ਸਦ ਹੀ ਸੋਹਿਲਾ
ਜਿ ਸਤਿਗੁਰ ਸੇਵਿ ਸਮਾਏ ॥੩॥

O Nanak, the homes of their hearts are filled with happiness, forever and always; they are absorbed in serving the True Guru. ||3||

ਬਿਨੁ ਸਤਿਗੁਰ ਜਗੁ ਭਰਮਿ
ਭੁਲਾਇਆ ਹਰਿ ਕਾ ਮਹਲੁ ਨ
ਪਾਇਆ ਰਾਮ ॥

Without the True Guru, the world is deluded by doubt; it does not obtain the Mansion of the Lord's Presence.

ਗੁਰਮੁਖੇ ਇਕਿ ਮੇਲਿ ਮਿਲਾਇਆ
ਤਿਨ ਕੇ ਦੁਖ ਗਵਾਇਆ ਰਾਮ ॥

As Gurmukh, some are united in the Lord's Union, and their pains are dispelled.

ਤਿਨ ਕੇ ਦੁਖ ਗਵਾਇਆ ਜਾ ਹਰਿ
ਮਨਿ ਭਾਇਆ ਸਦਾ ਗਾਵਹਿ ਰੰਗਿ
ਰਾਤੇ ॥

Their pains are dispelled, when it is pleasing to the Lord's Mind; imbued with His Love, they sing His Praises forever.

ਹਰਿ ਕੇ ਭਗਤ ਸਦਾ ਜਨ ਨਿਰਮਲ
ਜੁਗਿ ਜੁਗਿ ਸਦ ਹੀ ਜਾਤੇ ॥

The Lord's devotees are pure and humble forever; throughout the ages, they are forever respected.

ਸਾਚੀ ਭਗਤਿ ਕਰਹਿ ਦਰਿ ਜਾਪਹਿ
ਘਰਿ ਦਰਿ ਸਚਾ ਸੇਈ ॥

They perform true devotional worship service, and are honored in the Lord's Court; the True Lord is their hearth and home.

ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ
ਸਬਦੇ ਹੀ ਸੁਖੁ ਹੋਈ ॥੪॥੪॥੫॥

O Nanak, true are their songs of joy, and true is their word; through the Word of the Shabad, they find peace. ||4||4||5||

ਸੂਹੀ ਮਹਲਾ ੩ ॥

Shalok, Third Mahalaa:

ਜੇ ਲੋੜਹਿ ਵਰੁ ਬਾਲੜੀਏ ਤਾ ਗੁਰ
ਚਰਣੀ ਚਿਤੁ ਲਾਏ ਰਾਮ ॥

If you long for your Husband Lord, O young and innocent bride, then focus your consciousness on the Guru's feet.

ਸਦਾ ਹੋਵਹਿ ਸੋਹਾਗਣੀ ਹਰਿ ਜੀਉ
ਮਰੈ ਨ ਜਾਏ ਰਾਮ ॥

You shall be a happy soul bride of your Dear Lord forever; He does not die or leave.

ਹਰਿ ਜੀਉ ਮਰੈ ਨ ਜਾਏ ਗੁਰ
ਕੈ ਸਹਜਿ ਸੁਭਾਏ ਸਾ ਧਨ ਕੰਤ
ਪਿਆਰੀ ॥

The Dear Lord does not die, and He does not leave; through the peaceful poise of the Guru, the soul bride becomes the lover of her Husband Lord.

ਸਚਿ ਸੰਜਮਿ ਸਦਾ ਹੈ ਨਿਰਮਲ ਗੁਰ
ਕੈ ਸਬਦਿ ਸੀਗਾਰੀ ॥

Through truth and self-control, she is forever immaculate and pure; she is embellished with the Word of the Guru's Shabad.

ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ
ਜਿਨਿ ਆਪੇ ਆਪੁ ਉਪਾਇਆ ॥

ਨਾਨਕ ਸਦਾ ਪਿਰੁ ਰਾਵੇ ਆਪਣਾ
ਜਿਨਿ ਗੁਰ ਚਰਣੀ ਚਿਤੁ
ਲਾਇਆ ॥੧॥

ਪਿਰੁ ਪਾਇਅੜਾ ਬਾਲੜੀਏ
ਅਨਦਿਨੁ ਸਹਜੇ ਮਾਤੀ ਰਾਮ ॥

ਗੁਰਮਤੀ ਮਨਿ ਅਨਦੁ ਭਇਆ
ਤਿਤੁ ਤਨਿ ਮੈਲੁ ਨ ਰਾਤੀ ਰਾਮ ॥

ਤਿਤੁ ਤਨਿ ਮੈਲੁ ਨ ਰਾਤੀ ਹਰਿ
ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ
ਮਿਲਾਏ ॥

ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ
ਵਿਚਹੁ ਆਪੁ ਗਵਾਏ ॥

ਗੁਰਮਤਿ ਪਾਇਆ ਸਹਜਿ
ਮਿਲਾਇਆ ਅਪਣੇ ਪ੍ਰੀਤਮ
ਰਾਤੀ ॥

ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ
ਰਾਵੇ ਰੰਗਿ ਰਾਤੀ ॥੨॥

ਪਿਰੁ ਰਾਵੇ ਰੰਗਿ ਰਾਤੜੀਏ
ਪਿਰ ਕਾ ਮਹਲੁ ਤਿਨ ਪਾਇਆ
ਰਾਮ ॥

ਸੇ ਸਹੇ ਅਤਿ ਨਿਰਮਲੁ ਦਾਤਾ
ਜਿਨਿ ਵਿਚਹੁ ਆਪੁ ਗਵਾਇਆ
ਰਾਮ ॥

ਵਿਚਹੁ ਮੋਹੁ ਚੁਕਾਇਆ ਜਾ
ਹਰਿ ਭਾਇਆ ਹਰਿ ਕਾਮਣਿ
ਮਨਿ ਭਾਣੀ ॥

ਅਨਦਿਨੁ ਗੁਣ ਗਾਵੈ ਨਿਤ ਸਾਚੇ
ਕਥੇ ਅਕਥ ਕਹਾਣੀ ॥

ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ
ਗੁਰ ਕਿਨੈ ਨ ਪਾਇਆ ॥

My God is True, forever and ever; He Himself created Himself.

O Nanak, she who focuses her consciousness on the Guru's feet, enjoys her Husband Lord. ||1||

When the young, innocent bride finds her Husband Lord, she is automatically intoxicated with Him, night and day.

Through the Word of the Guru's Teachings, her mind becomes blissful, and her body is not tinged with filth at all.

Her body is not tinged with filth at all, and she is imbued with her Lord God; my God unites her in Union.

Night and day, she enjoys her Lord God; her egotism is banished from within.

Through the Guru's Teachings, she easily finds and meets Him. She is imbued with her Beloved.

O Nanak, through the Naam, the Name of the Lord, she obtains glorious greatness. She ravishes and enjoys her God; she is imbued with His Love. ||2||

Ravishing her Husband Lord, she is imbued with His Love; she obtains the Mansion of His Presence.

She is utterly immaculate and pure; the Great Giver banishes self-conceit from within her.

The Lord drives out attachment from within her, when it pleases Him. The soul bride becomes pleasing to the Lord's Mind.

Night and day, she continually sings the Glorious Praises of the True Lord; she speaks the Unspoken Speech.

Throughout the four ages, the One True Lord is permeating and pervading; without the Guru, no one finds Him.

੨੨੨

ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ
ਹਰਿ ਸੇਤੀ ਚਿਤੁ ਲਾਇਆ ॥੩॥

ਕਾਮਣਿ ਮਨਿ ਸੋਹਿਲੜਾ ਸਾਜਨ
ਮਿਲੇ ਪਿਆਰੇ ਰਾਮ ॥

ਗੁਰਮਤੀ ਮਨੁ ਨਿਰਮਲੁ ਹੋਆ ਹਰਿ
ਰਾਖਿਆ ਉਰਿ ਧਾਰੇ ਰਾਮ ॥

ਹਰਿ ਰਾਖਿਆ ਉਰਿ ਧਾਰੇ ਅਪਨਾ
ਕਾਰਜੁ ਸਵਾਰੇ ਗੁਰਮਤੀ ਹਰਿ
ਜਾਤਾ ॥

ਪ੍ਰੀਤਮਿ ਮੋਹਿ ਲਇਆ ਮਨੁ ਮੇਰਾ
ਪਾਇਆ ਕਰਮ ਬਿਧਾਤਾ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ
ਹਰਿ ਵਸਿਆ ਮੰਨਿ ਮੁਰਾਰੇ ॥

ਨਾਨਕ ਮੇਲਿ ਲਈ ਗੁਰਿ ਅਪੁਨੈ
ਗੁਰ ਕੈ ਸਬਦਿ ਸਵਾਰੇ ॥੪॥੫॥੬॥

ਸੂਹੀ ਮਹਲਾ ੩ ॥

ਸੋਹਿਲੜਾ ਹਰਿ ਰਾਮ ਨਾਮੁ ਗੁਰ
ਸਬਦੀ ਵੀਚਾਰੇ ਰਾਮ ॥

ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ
ਨਾਮੁ ਪਿਆਰੇ ਰਾਮ ॥

ਰਾਮ ਨਾਮੁ ਪਿਆਰੇ ਸਭਿ
ਕੁਲ ਉਧਾਰੇ ਰਾਮ ਨਾਮੁ ਮੁਖਿ
ਬਾਣੀ ॥

ਆਵਣ ਜਾਣ ਰਹੇ ਸੁਖੁ ਪਾਇਆ
ਘਰਿ ਅਨਹਦ ਸੁਰਤਿ ਸਮਾਣੀ ॥

ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ
ਨਾਨਕ ਕਿਰਪਾ ਧਾਰੇ ॥

ਸੋਹਿਲੜਾ ਹਰਿ ਰਾਮ ਨਾਮੁ ਗੁਰ
ਸਬਦੀ ਵੀਚਾਰੇ ॥੧॥

772

O Nanak, she revels in joy, imbued with His Love; she focuses her consciousness on the Lord. ||3||

The mind of the soul bride is very happy, when she meets her Friend, her Beloved Lord.

Through the Guru's Teachings, her mind becomes immaculate; she enshrines the Lord within her heart.

Keeping the Lord enshrined within her heart, her affairs are arranged and resolved; through the Guru's Teachings, she knows her Lord.

My Beloved has enticed my mind; I have obtained the Lord, the Architect of Destiny.

Serving the True Guru, she finds lasting peace; the Lord, the Destroyer of pride, dwells in her mind.

O Nanak, she merges with her Guru, embellished and adorned with the Word of the Guru's Shabad. ||4||5||6||

Shalok, Third Mahalaa:

The song of joy is the Naam, the Name of the Lord; contemplate it, through the Word of the Guru's Shabad.

The mind and body of the Gurmukh is drenched with the Lord, the Beloved Lord.

Through the Name of the Beloved Lord, all one's ancestors and generations are redeemed; chant the Lord's Name with your mouth.

Comings and goings cease, peace is obtained, and in the home of the heart, one's awareness is absorbed in the unstruck melody of the sound current.

I have found the One and only Lord, Har, Har. The Lord God has showered His Mercy upon Nanak.

The song of joy is the Naam, the Name of the Lord; through the Word of the Guru's Shabad, contemplate it. ||1||

ਹਮ ਨੀਵੀ ਪ੍ਰਭੁ ਅਤਿ ਉਚਾ ਕਿਉ
ਕਰਿ ਮਿਲਿਆ ਜਾਏ ਰਾਮ ॥

I am lowly, and God is lofty and exalted. How will I ever meet Him?

ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ
ਕੈ ਸਬਦਿ ਸੁਭਾਏ ਰਾਮ ॥

The Guru has very mercifully blessed me and united me with the Lord; through the Shabad, the Word of the Lord, I am lovingly embellished.

ਮਿਲੁ ਸਬਦਿ ਸੁਭਾਏ ਆਪੁ ਗਵਾਏ
ਰੰਗ ਸਿਉ ਰਲੀਆ ਮਾਣੇ ॥

Merging in the Word of the Shabad, I am lovingly embellished; my ego is eradicated, and I revel in joyous love.

ਸੇਜ ਸੁਖਾਲੀ ਜਾ ਪ੍ਰਭੁ ਭਾਇਆ
ਹਰਿ ਹਰਿ ਨਾਮਿ ਸਮਾਣੇ ॥

My bed is so comfortable, since I became pleasing to God; I am absorbed in the Name of the Lord, Har, Har.

ਨਾਨਕ ਸੋਹਾਗਣਿ ਸਾ ਵਡਭਾਗੀ ਜੇ
ਚਲੈ ਸਤਿਗੁਰ ਭਾਏ ॥

O Nanak, that soul bride is so very blessed, who walks in harmony with the True Guru's Will.

ਹਮ ਨੀਵੀ ਪ੍ਰਭੁ ਅਤਿ ਉਚਾ ਕਿਉ
ਕਰਿ ਮਿਲਿਆ ਜਾਏ ਰਾਮ ॥੨॥

I am lowly, and God is lofty and exalted. How will I ever meet Him? ||2||

ਘਟਿ ਘਟੇ ਸਭਨਾ ਵਿਚਿ ਏਕੋ ਏਕੋ
ਰਾਮ ਭਤਾਰੋ ਰਾਮ ॥

In each and every heart, and deep within all, is the One Lord, the Husband Lord of all.

ਇਕਨਾ ਪ੍ਰਭੁ ਦੂਰਿ ਵਸੈ ਇਕਨਾ
ਮਨਿ ਆਧਾਰੋ ਰਾਮ ॥

God dwells far away from some, while for others, He is the Support of the mind.

ਇਕਨਾ ਮਨ ਆਧਾਰੋ ਸਿਰਜਣਹਾਰੋ
ਵਡਭਾਗੀ ਗੁਰੁ ਪਾਇਆ ॥

For some, the Creator Lord is the Support of the mind; He is obtained by great good fortune, through the Guru.

ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ
ਗੁਰਮੁਖਿ ਅਲਖੁ ਲਖਾਇਆ ॥

The One Lord God, the Master, is in each and every heart; the Gurmukh sees the unseen.

ਸਹਜੇ ਅਨਦੁ ਹੋਆ ਮਨੁ ਮਾਨਿਆ
ਨਾਨਕ ਬ੍ਰਹਮ ਬੀਚਾਰੋ ॥

The mind is satisfied, in natural ecstasy, O Nanak, contemplating God.

ਘਟਿ ਘਟੇ ਸਭਨਾ ਵਿਚਿ ਏਕੋ ਏਕੋ
ਰਾਮ ਭਤਾਰੋ ਰਾਮ ॥੩॥

In each and every heart, and deep within all, is the One Lord, the Husband Lord of all. ||3||

ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ
ਹਰਿ ਨਾਮਿ ਸਮਾਇਆ ਰਾਮ ॥

Those who serve the Guru, the True Guru, the Giver, merge in the Name of the Lord, Har, Har.

ਹਰਿ ਧੂੜਿ ਦੇਵਹੁ ਮੈ ਪੂਰੇ ਗੁਰ
ਕੀ ਹਮ ਪਾਪੀ ਮੁਕਤੁ ਕਰਾਇਆ
ਰਾਮ ॥

O Lord, please bless me with the dust of the feet of the Perfect Guru, so that I, a sinner, may be liberated.

ਪਾਪੀ ਮੁਕਤੁ ਕਰਾਏ ਆਪੁ ਗਵਾਏ
ਨਿਜ ਘਰਿ ਪਾਇਆ ਵਾਸਾ ॥

Even sinners are liberated, by eradicating their egotism; they obtain a home within their own heart.

ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ
ਗੁਰਮਤਿ ਨਾਮਿ ਪ੍ਰਗਾਸਾ ॥

ਹਰਿ ਹਰਿ ਅਨਦੁ ਭਇਆ
ਦਿਨੁ ਰਾਤੀ ਨਾਨਕ ਹਰਿ ਮੀਠ
ਲਗਾਏ ॥

ਗੁਰੁ ਸੇਵਨਿ ਸਤਿਗੁਰੁ
ਦਾਤਾ ਹਰਿ ਹਰਿ ਨਾਮਿ
ਸਮਾਏ ॥੪॥੬॥੭॥੫॥੭॥੧੨॥

੭੭੩

ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸਤਿਗੁਰੁ ਪੁਰਖੁ ਮਿਲਾਇ ਅਵਗਣ
ਵਿਕਣਾ ਗੁਣ ਰਵਾ ਬਲਿ ਰਾਮ
ਜੀਉ ॥

ਹਰਿ ਹਰਿ ਨਾਮੁ ਧਿਆਇ
ਗੁਰਬਾਣੀ ਨਿਤ ਨਿਤ ਚਵਾ ਬਲਿ
ਰਾਮ ਜੀਉ ॥

ਗੁਰਬਾਣੀ ਸਦ ਮੀਠੀ ਲਾਗੀ ਪਾਪ
ਵਿਕਾਰ ਗਵਾਇਆ ॥

ਹਉਮੈ ਰੋਗੁ ਗਇਆ ਭਉ ਭਾਗਾ
ਸਹਜੇ ਸਹਜਿ ਮਿਲਾਇਆ ॥

ਕਾਇਆ ਸੇਜ ਗੁਰ ਸਬਦਿ ਸੁਖਾਲੀ
ਗਿਆਨ ਤਤਿ ਕਰਿ ਭੋਗੇ ॥

ਅਨਦਿਨੁ ਸੁਖਿ ਮਾਣੇ ਨਿਤ ਰਲੀਆ
ਨਾਨਕ ਧੁਰਿ ਸੰਜੋਗੇ ॥੧॥

ਸਤੁ ਸੰਤੋਖੁ ਕਰਿ ਭਾਉ ਕੁੜਮੁ
ਕੁੜਮਾਈ ਆਇਆ ਬਲਿ ਰਾਮ
ਜੀਉ ॥

ਸੰਤ ਜਨਾ ਕਰਿ ਮੇਲੁ ਗੁਰਬਾਣੀ
ਗਾਵਾਈਆ ਬਲਿ ਰਾਮ ਜੀਉ ॥

With clear understanding, the night of their lives passes peacefully; through the Guru's Teachings, the Naam is revealed to them.

Through the Lord, Har, Har, I am in ecstasy, day and night. O Nanak, the Lord seems sweet.

Those who serve the Guru, the True Guru, the Giver, merge in the Name of the Lord, Har, Har. ||4||6||7||5||7||12||

773

Raag Soohee, Fourth Mahalaa, Chhant, First House:

One Universal Creator God.

By The Grace Of The True Guru:

If only I could meet the True Guru, the Primal Being. Discarding my faults and sins, I would chant the Lord's Glorious Praises.

I meditate on the Naam, the Name of the Lord, Har, Har. Continuously, continually, I chant the Word of the Guru's Bani.

Gurbani always seems so sweet; I have eradicated the sins from within.

The disease of egotism is gone, fear has left, and I am absorbed in celestial peace.

Through the Word of the Guru's Shabad, the bed of my body has become cozy and beautiful, and I enjoy the essence of spiritual wisdom.

Night and day, I continually enjoy peace and pleasure. O Nanak, this is my pre-ordained destiny. ||1||

The soul-bride is lovingly embellished with truth and contentment; her Father, the Guru, has come to engage her in marriage to her Husband Lord.

Joining with the humble Saints, I sing Gurbani.

ਬਾਣੀ ਗੁਰ ਗਾਈ ਪਰਮ ਗਤਿ
ਪਾਈ ਪੰਚ ਮਿਲੇ ਸੋਹਾਇਆ ॥

Singing the Guru's Bani, I have obtained the supreme status; meeting with the Saints, the self-elect, I am blessed and adorned.

ਗਇਆ ਕਰੋਧੁ ਮਮਤਾ ਤਨਿ ਨਾਠੀ
ਪਾਖੰਡੁ ਭਰਮੁ ਗਵਾਇਆ ॥

Anger and attachment have left my body and run away; I have eradicated hypocrisy and doubt.

ਹਉਮੈ ਪੀਰ ਗਈ ਸੁਖੁ ਪਾਇਆ
ਆਰੋਗਤ ਭਏ ਸਰੀਰਾ ॥

The pain of egotism is gone, and I have found peace; my body has become healthy and free of disease.

ਗੁਰ ਪਰਸਾਦੀ ਬ੍ਰਹਮੁ ਪਛਾਤਾ
ਨਾਨਕ ਗੁਣੀ ਗਹੀਰਾ ॥੨॥

By Guru's Grace, O Nanak, I have realized God, the ocean of virtue. ||2||

ਮਨਮੁਖਿ ਵਿਛੁੜੀ ਦੂਰਿ ਮਹਲੁ ਨ
ਪਾਏ ਬਲਿ ਗਈ ਬਲਿ ਰਾਮ ਜੀਉ ॥

The self-willed manmukh is separated, far away from God; she does not obtain the Mansion of His Presence, and she burns.

ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ
ਕੂੜਿ ਲਈ ਬਲਿ ਰਾਮ ਜੀਉ ॥

Egotism and falsehood are deep within her; deluded by falsehood, she deals only in falsehood.

ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ
ਵਿਣੁ ਸਤਿਗੁਰ ਮਗੁ ਨ ਪਾਇਆ ॥

Practicing fraud and falsehood, she suffers terrible pain; without the True Guru, she does not find the way.

ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ
ਖਿਨੁ ਧਕੇ ਖਾਇਆ ॥

The foolish soul-bride wanders along dismal pathways; each and every moment, she is bumped and pushed.

ਆਪੇ ਦਇਆ ਕਰੇ ਪ੍ਰਭੁ ਦਾਤਾ
ਸਤਿਗੁਰੁ ਪੁਰਖੁ ਮਿਲਾਏ ॥

God, the Great Giver, shows His Mercy, and leads her to meet the True Guru, the Primal Being.

ਜਨਮ ਜਨਮ ਕੇ ਵਿਛੁੜੇ ਜਨ ਮੇਲੇ
ਨਾਨਕ ਸਹਜਿ ਸੁਭਾਏ ॥੩॥

Those beings who have been separated for countless incarnations, O Nanak, are reunited with the Lord, with intuitive ease. ||3||

ਆਇਆ ਲਗਨੁ ਗਣਾਇ ਹਿਰਦੈ
ਧਨ ਓਮਾਹੀਆ ਬਲਿ ਰਾਮ ਜੀਉ ॥

Calculating the most auspicious moment, the Lord comes into the bride's home; her heart is filled with ecstasy.

ਪੰਡਿਤ ਪਾਧੇ ਆਣਿ ਪਤੀ ਬਹਿ
ਵਾਚਾਈਆ ਬਲਿ ਰਾਮ ਜੀਉ ॥

The Pandits and astrologers have come, to sit and consult the almanacs.

ਪਤੀ ਵਾਚਾਈ ਮਨਿ ਵਜੀ ਵਧਾਈ
ਜਬ ਸਾਜਨ ਸੁਣੇ ਘਰਿ ਆਏ ॥

They have consulted the almanacs, and the bride's mind vibrates with bliss, when she hears that her Friend is coming into the home of her heart.

ਗੁਣੀ ਗਿਆਨੀ ਬਹਿ ਮਤਾ
ਪਕਾਇਆ ਫੇਰੇ ਤਤੁ ਦਿਵਾਏ ॥

The virtuous and wise men sat down and decided to perform the marriage immediately.

ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ
ਸਦ ਨਵਤਨੁ ਬਾਲ ਸਖਾਈ ॥

She has found her Husband, the Inaccessible, Unfathomable Primal Lord, who is forever young; He is her Best Friend from her earliest childhood.

ਨਾਨਕ ਕਿਰਪਾ ਕਰਿ ਕੈ ਮੇਲੇ
ਵਿਛੁੜਿ ਕਦੇ ਨ ਜਾਈ ॥੪॥੧॥

ਸੂਹੀ ਮਹਲਾ ੪ ॥

ਹਰਿ ਪਹਿਲੜੀ ਲਾਵ ਪਰਵਿਰਤੀ
ਕਰਮ ਦ੍ਰਿੜਾਇਆ ਬਲਿ ਰਾਮ
ਜੀਉ ॥

ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ
ਪਾਪ ਤਜਾਇਆ ਬਲਿ ਰਾਮ ਜੀਉ ॥

ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ
ਸਿਮ੍ਰਿਤਿ ਨਾਮੁ ਦ੍ਰਿੜਾਇਆ ॥

ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ
ਕਿਲਵਿਖ ਪਾਪ ਗਵਾਇਆ ॥

ਸਹਜ ਅਨੰਦੁ ਹੋਆ ਵਡਭਾਗੀ ਮਨਿ
ਹਰਿ ਹਰਿ ਮੀਠਾ ਲਾਇਆ ॥

੭੭੪

ਜਨੁ ਕਹੈ ਨਾਨਕੁ ਲਾਵ ਪਹਿਲੀ
ਆਰੰਭੁ ਕਾਜੁ ਰਚਾਇਆ ॥੧॥

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ
ਮਿਲਾਇਆ ਬਲਿ ਰਾਮ ਜੀਉ ॥

ਨਿਰਭਉ ਭੈ ਮਨੁ ਹੋਇ ਹਉਮੈ ਮੈਲੁ
ਗਵਾਇਆ ਬਲਿ ਰਾਮ ਜੀਉ ॥

ਨਿਰਮਲੁ ਭਉ ਪਾਇਆ ਹਰਿ ਗੁਣ
ਗਾਇਆ ਹਰਿ ਵੇਖੈ ਰਾਮੁ ਹਦੂਰੇ ॥

ਹਰਿ ਆਤਮ ਰਾਮੁ ਪਸਾਰਿਆ
ਸੁਆਮੀ ਸਰਬ ਰਹਿਆ ਭਰਪੂਰੇ ॥

ਅੰਤਰਿ ਬਾਹਰਿ ਹਰਿ ਪ੍ਰਭੁ ਏਕੋ
ਮਿਲਿ ਹਰਿ ਜਨ ਮੰਗਲ ਗਾਏ ॥

ਜਨ ਨਾਨਕ ਦੂਜੀ ਲਾਵ ਚਲਾਈ
ਅਨਹਦ ਸਬਦ ਵਜਾਏ ॥੨॥

O Nanak, he has mercifully united the bride with Himself.
She shall never be separated again. ||4||1||

Soohee, Fourth Mahalaa:

In the first round of the marriage ceremony, the Lord sets out His Instructions for performing the daily duties of married life.

Instead of the hymns of the Vedas to Brahma, embrace the righteous conduct of Dharma, and renounce sinful actions.

Meditate on the Lord's Name; embrace and enshrine the contemplative remembrance of the Naam.

Worship and adore the Guru, the Perfect True Guru, and all your sins shall be dispelled.

By great good fortune, celestial bliss is attained, and the Lord, Har, Har, seems sweet to the mind.

774

Servant Nanak proclaims that, in this, the first round of the marriage ceremony, the marriage ceremony has begun. ||1||

In the second round of the marriage ceremony, the Lord leads you to meet the True Guru, the Primal Being.

With the Fear of God, the Fearless Lord in the mind, the filth of egotism is eradicated.

In the Fear of God, the Immaculate Lord, sing the Glorious Praises of the Lord, and behold the Lord's Presence before you.

The Lord, the Supreme Soul, is the Lord and Master of the Universe; He is pervading and permeating everywhere, fully filling all spaces.

Deep within, and outside as well, there is only the One Lord God. Meeting together, the humble servants of the Lord sing the songs of joy.

Servant Nanak proclaims that, in this, the second round of the marriage ceremony, the unstruck sound current of the Shabad resounds. ||2||

ਹਰਿ ਤੀਜੜੀ ਲਾਵ ਮਨਿ ਚਾਉ
ਭਇਆ ਬੈਰਾਗੀਆ ਬਲਿ ਰਾਮ
ਜੀਉ ॥

In the third round of the marriage ceremony, the mind is filled with Divine Love.

ਸੰਤ ਜਨਾ ਹਰਿ ਮੇਲੁ ਹਰਿ ਪਾਇਆ
ਵਡਭਾਗੀਆ ਬਲਿ ਰਾਮ ਜੀਉ ॥

Meeting with the humble Saints of the Lord, I have found the Lord, by great good fortune.

ਨਿਰਮਲੁ ਹਰਿ ਪਾਇਆ ਹਰਿ
ਗੁਣ ਗਾਇਆ ਮੁਖਿ ਬੋਲੀ ਹਰਿ
ਬਾਣੀ ॥

I have found the Immaculate Lord, and I sing the Glorious Praises of the Lord. I speak the Word of the Lord's Bani.

ਸੰਤ ਜਨਾ ਵਡਭਾਗੀ ਪਾਇਆ ਹਰਿ
ਕਥੀਐ ਅਕਥ ਕਹਾਣੀ ॥

By great good fortune, I have found the humble Saints, and I speak the Unspoken Speech of the Lord.

ਹਿਰਦੈ ਹਰਿ ਹਰਿ ਹਰਿ ਧੁਨਿ
ਉਪਜੀ ਹਰਿ ਜਪੀਐ ਮਸਤਕਿ
ਭਾਗੁ ਜੀਉ ॥

The Name of the Lord, Har, Har, Har, vibrates and resounds within my heart; meditating on the Lord, I have realized the destiny inscribed upon my forehead.

ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ
ਉਪਜੈ ਮਨਿ ਬੈਰਾਗੁ ਜੀਉ ॥੩॥

Servant Nanak proclaims that, in this, the third round of the marriage ceremony, the mind is filled with Divine Love for the Lord. ||3||

ਹਰਿ ਚਉਥੜੀ ਲਾਵ ਮਨਿ ਸਹਜੁ
ਭਇਆ ਹਰਿ ਪਾਇਆ ਬਲਿ ਰਾਮ
ਜੀਉ ॥

In the fourth round of the marriage ceremony, my mind has become peaceful; I have found the Lord.

ਗੁਰਮੁਖਿ ਮਿਲਿਆ ਸੁਭਾਇ ਹਰਿ
ਮਨਿ ਤਨਿ ਮੀਠਾ ਲਾਇਆ ਬਲਿ
ਰਾਮ ਜੀਉ ॥

As Gurmukh, I have met Him, with intuitive ease; the Lord seems so sweet to my mind and body.

ਹਰਿ ਮੀਠਾ ਲਾਇਆ ਮੇਰੇ ਪ੍ਰਭ
ਭਾਇਆ ਅਨਦਿਨੁ ਹਰਿ ਲਿਵ
ਲਾਈ ॥

The Lord seems so sweet; I am pleasing to my God. Night and day, I lovingly focus my consciousness on the Lord.

ਮਨ ਚਿੰਦਿਆ ਫਲੁ ਪਾਇਆ
ਸੁਆਮੀ ਹਰਿ ਨਾਮਿ ਵਜੀ
ਵਾਧਾਈ ॥

I have obtained my Lord and Master, the fruit of my mind's desires. The Lord's Name resounds and resonates.

ਹਰਿ ਪ੍ਰਭਿ ਠਾਕੁਰਿ ਕਾਜੁ
ਰਚਾਇਆ ਧਨ ਹਿਰਦੈ ਨਾਮਿ
ਵਿਗਾਸੀ ॥

The Lord God, my Lord and Master, blends with His bride, and her heart blossoms forth in the Naam.

ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ
ਪਾਇਆ ਪ੍ਰਭੁ ਅਵਿਨਾਸੀ ॥੪॥੨॥

Servant Nanak proclaims that, in this, the fourth round of the marriage ceremony, we have found the Eternal Lord God. ||4||2||

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਛੰਤ ਮਹਲਾ ੪
ਘਰੁ ੨ ॥

ਗੁਰਮੁਖਿ ਹਰਿ ਗੁਣ ਗਾਏ ॥
ਹਿਰਦੈ ਰਸਨ ਰਸਾਏ ॥

ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ
ਮਿਲਿਆ ਸਹਜਿ ਸੁਭਾਏ ॥
ਅਨਦਿਨੁ ਭੋਗ ਭੋਗੇ ਸੁਖਿ ਸੋਵੈ
ਸਬਦਿ ਰਹੈ ਲਿਵ ਲਾਏ ॥

ਵਡੈ ਭਾਗਿ ਗੁਰੁ ਪੂਰਾ ਪਾਈਐ
ਅਨਦਿਨੁ ਨਾਮੁ ਧਿਆਏ ॥
ਸਹਜੇ ਸਹਜਿ ਮਿਲਿਆ ਜਗਜੀਵਨੁ
ਨਾਨਕ ਸੁੰਨਿ ਸਮਾਏ ॥੧॥

ਸੰਗਤਿ ਸੰਤ ਮਿਲਾਏ ॥ ਹਰਿ ਸਰਿ
ਨਿਰਮਲਿ ਨਾਏ ॥
ਨਿਰਮਲਿ ਜਲਿ ਨਾਏ ਮੈਲੁ ਗਵਾਏ
ਭਏ ਪਵਿਤੁ ਸਰੀਰਾ ॥
ਦੁਰਮਤਿ ਮੈਲੁ ਗਈ ਭ੍ਰਮੁ ਭਾਗਾ
ਹਉਮੈ ਬਿਨਠੀ ਪੀਰਾ ॥
ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ
ਘਰਿ ਹੋਆ ਵਾਸਾ ॥

੭੭੫

ਹਰਿ ਮੰਗਲ ਰਸਿ ਰਸਨ ਰਸਾਏ
ਨਾਨਕ ਨਾਮੁ ਪ੍ਰਗਾਸਾ ॥੨॥
ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ
ਨਾਮੁ ਪਿਆਰੇ ॥
ਹਰਿ ਨਾਮੁ ਪਿਆਰੇ ਸਬਦਿ
ਨਿਸਤਾਰੇ ਅਗਿਆਨੁ ਅਧੇਰੁ
ਗਵਾਇਆ ॥

One Universal Creator God.

By The Grace Of The True Guru:

Raag Soohi, Chhant, Fourth Mahalaa,
Second House:

The Gurmukhs sing the Glorious Praises of the Lord;
in their hearts, and on their tongues, they enjoy and savor
His taste.

They enjoy and savor His taste, and are pleasing to my
God, who meets them with natural ease.

Night and day, they enjoy enjoyments, and they sleep in
peace; they remain lovingly absorbed in the Word of the
Shabad.

By great good fortune, one obtains the Perfect Guru; night
and day, meditate on the Naam, the Name of the Lord.

In absolute ease and poise, one meets the Life of the
World. O Nanak, one is absorbed in the state of absolute
absorption. ||1||

Joining the Society of the Saints, I bathe in the Immaculate
Pool of the Lord.

Bathing in these Immaculate Waters, my filth is removed,
and my body is purified and sanctified.

The filth of intellectual evil-mindedness is removed, doubt
is gone, and the pain of egotism is dispelled.

By God's Grace, I found the Sat Sangat, the True
Congregation. I dwell in the home of my own inner being.

775

My tongue tastes the taste of the Lord's joyous song;
O Nanak, the Naam shines forth brightly. ||2||

The Gurmukh loves the Name of the Lord; deep within,
she contemplates the jewel of the Naam.

Those who love the Lord's Name are emancipated through
the Word of the Shabad. The darkness of ignorance is
dispelled.

ਗਿਆਨੁ ਪ੍ਰਚੰਡੁ ਬਲਿਆ ਘਟਿ
ਚਾਨਣੁ ਘਰ ਮੰਦਰ ਸੋਹਾਇਆ ॥

Spiritual wisdom burns brilliantly, illuminating the heart;
their homes and temples are embellished and blessed.

ਤਨੁ ਮਨੁ ਅਰਪਿ ਸੀਗਾਰ ਬਣਾਏ
ਹਰਿ ਪ੍ਰਭੁ ਸਾਚੇ ਭਾਇਆ ॥

I have made my body and mind into adornments, and
dedicated them to the True Lord God, pleasing Him.

ਜੇ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ
ਅੰਕਿ ਸਮਾਇਆ ॥੩॥

Whatever God says, I gladly do. O Nanak, I have merged
into the fiber of His Being. ||3||

ਹਰਿ ਪ੍ਰਭਿ ਕਾਜੁ ਰਚਾਇਆ ॥

The Lord God has arranged the marriage ceremony;

ਗੁਰਮੁਖਿ ਵੀਆਹਣਿ ਆਇਆ ॥

He has come to marry the Gurmukh.

ਵੀਆਹਣਿ ਆਇਆ ਗੁਰਮੁਖਿ ਹਰਿ
ਪਾਇਆ ਸਾ ਧਨ ਕੰਤ ਪਿਆਰੀ ॥

He has come to marry the Gurmukh, who has found the
Lord. That bride is very dear to her Lord.

ਸੰਤ ਜਨਾ ਮਿਲਿ ਮੰਗਲ ਗਾਏ ਹਰਿ
ਜੀਉ ਆਪਿ ਸਵਾਰੀ ॥

The humble Saints join together and sing the songs of joy;
the Dear Lord Himself has adorned the soul-bride.

ਸੁਰਿ ਨਰ ਗਣ ਗੰਧਰਬ ਮਿਲਿ ਆਏ
ਅਪੂਰਬ ਜੰਵ ਬਣਾਈ ॥

The angels and mortal beings, the heavenly heralds
and celestial singers, have come together and formed a
wondrous wedding party.

ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ
ਕਦੇ ਮਰੈ ਨ ਜਾਈ ॥੪॥੧॥੩॥

O Nanak, I have found my True Lord God, who never
dies, and is not born. ||4||1||3||

ਰਾਗੁ ਸੂਹੀ ਛੰਤ ਮਹਲਾ ੪ ਘਰੁ ੩

Raag Soohee, Chhant, Fourth Mahalaa, Third House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਆਵਹੋ ਸੰਤ ਜਨਹੁ ਗੁਣ ਗਾਵਹੁ
ਗੋਵਿੰਦ ਕੇਰੇ ਰਾਮ ॥

Come, humble Saints, and sing the Glorious Praises of the
Lord of the Universe.

ਗੁਰਮੁਖਿ ਮਿਲਿ ਰਹੀਐ ਘਰਿ
ਵਾਜਹਿ ਸਬਦ ਘਨੇਰੇ ਰਾਮ ॥

Let us gather together as Gurmukh; within the home of our
own heart, the Shabad vibrates and resonates.

ਸਬਦ ਘਨੇਰੇ ਹਰਿ ਪ੍ਰਭੁ ਤੇਰੇ ਤੂ
ਕਰਤਾ ਸਭ ਥਾਈ ॥

The many melodies of the Shabad are Yours, O Lord God;
O Creator Lord, You are everywhere.

ਅਹਿਨਿਸਿ ਜਪੀ ਸਦਾ ਸਾਲਾਹੀ
ਸਾਚ ਸਬਦਿ ਲਿਵ ਲਾਈ ॥

Day and night, I chant His Praises forever, lovingly
focusing on the True Word of the Shabad.

ਅਨਦਿਨੁ ਸਹਜਿ ਰਹੈ ਰੰਗਿ ਰਾਤਾ
ਰਾਮ ਨਾਮੁ ਰਿਦ ਪੂਜਾ ॥

Night and day, I remain intuitively attuned to the Lord's
Love; in my heart, I worship the Lord's Name.

ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ
ਨ ਜਾਣੈ ਦੂਜਾ ॥੧॥

O Nanak, as Gurmukh, I have realized the One Lord; I do
not know any other. ||1||

ਸਭ ਮਹਿ ਰਵਿ ਰਹਿਆ ਸੋ ਪ੍ਰਭੁ
ਅੰਤਰਜਾਮੀ ਰਾਮ ॥

ਗੁਰ ਸਬਦਿ ਰਵੈ ਰਵਿ ਰਹਿਆ ਸੋ
ਪ੍ਰਭੁ ਮੇਰਾ ਸੁਆਮੀ ਰਾਮ ॥

ਪ੍ਰਭੁ ਮੇਰਾ ਸੁਆਮੀ ਅੰਤਰਜਾਮੀ
ਘਟਿ ਘਟਿ ਰਵਿਆ ਸੋਈ ॥

ਗੁਰਮਤਿ ਸਚੁ ਪਾਈਐ ਸਹਜਿ
ਸਮਾਈਐ ਤਿਸੁ ਬਿਨੁ ਅਵਰੁ ਨ
ਕੋਈ ॥

ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ
ਆਪੇ ਲਏ ਮਿਲਾਏ ॥

ਨਾਨਕ ਸੋ ਪ੍ਰਭੁ ਸਬਦੇ ਜਾਪੈ
ਅਹਿਨਿਸਿ ਨਾਮੁ ਧਿਆਏ ॥੨॥

ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ
ਪਾਈ ਰਾਮ ॥

ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ
ਚਤੁਰਾਈ ਰਾਮ ॥

ਅੰਤਰਿ ਚਤੁਰਾਈ ਥਾਇ ਨ ਪਾਈ
ਬਿਰਥਾ ਜਨਮੁ ਗਵਾਇਆ ॥

ਜਮ ਮਗਿ ਦੁਖੁ ਪਾਵੈ ਚੋਟਾ ਖਾਵੈ
ਅੰਤਿ ਗਇਆ ਪਛੁਤਾਇਆ ॥

ਬਿਨੁ ਨਾਵੈ ਕੇ ਬੇਲੀ ਨਾਗੀ ਪੁਤੁ
ਕੁਟੰਬੁ ਸੁਤੁ ਭਾਈ ॥

ਨਾਨਕ ਮਾਇਆ ਮੋਹੁ ਪਸਾਰਾ ਆਗੈ
ਸਾਥਿ ਨ ਜਾਈ ॥੩॥

ਹਉ ਪੁਛੁਓ ਅਪਨਾ ਸਤਿਗੁਰੁ ਦਾਤਾ
ਕਿਨ ਬਿਧਿ ਦੁਤਰੁ ਤਰੀਐ ਰਾਮ ॥

ਸਤਿਗੁਰੁ ਭਾਇ ਚਲਹੁ ਜੀਵਤਿਆ
ਇਵ ਮਰੀਐ ਰਾਮ ॥

ਜੀਵਤਿਆ ਮਰੀਐ ਭਉਜਲੁ ਤਰੀਐ
ਗੁਰਮੁਖਿ ਨਾਮਿ ਸਮਾਵੈ ॥

He is contained amongst all; He is God, the Inner-knower, the Searcher of hearts.

One who meditates and dwells upon God, through the Word of the Guru's Shabad, knows that God, my Lord and Master, is pervading everywhere.

God, my Lord and Master, is the Inner-knower, the Searcher of hearts; He pervades and permeates each and every heart.

Through the Guru's Teachings, Truth is obtained, and then, one merges in celestial bliss. There is no other than Him.

I sing His Praises with intuitive ease. If it pleases God, He shall unite me with Himself.

O Nanak, through the Shabad, God is known; meditate on the Naam, day and night. ||2||

This world is treacherous and impassable; the self-willed manmukh cannot cross over.

Within him is egotism, self-conceit, sexual desire, anger and cleverness.

Within him is cleverness; he is not approved, and his life is uselessly wasted and lost.

On the Path of Death, he suffers in pain, and must endure abuse; in the end, he departs regretfully.

Without the Name, he has no friends, no children, family or relatives.

O Nanak, the wealth of Maya, attachment and ostentatious shows - none of them shall go along with him to the world hereafter. ||3||

I ask my True Guru, the Giver, how to cross over the treacherous and difficult world-ocean.

Walk in harmony with the True Guru's Will, and remain dead while yet alive.

Remaining dead while yet alive, cross over the terrifying world-ocean; as Gurmukh, merge in the Naam.

੨੨੬

ਪੂਰਾ ਪੁਰਖੁ ਪਾਇਆ ਵਡਭਾਗੀ
ਸਚਿ ਨਾਮਿ ਲਿਵ ਲਾਵੈ ॥

ਮਤਿ ਪਰਗਾਸੁ ਭਈ ਮਨੁ ਮਾਨਿਆ
ਰਾਮ ਨਾਮਿ ਵਡਿਆਈ ॥

ਨਾਨਕ ਪ੍ਰਭੁ ਪਾਇਆ ਸਬਦਿ
ਮਿਲਾਇਆ ਜੋਤੀ ਜੋਤਿ
ਮਿਲਾਈ ॥੪॥੧॥੪॥

ਸੂਹੀ ਮਹਲਾ ੪ ਘਰੁ ੫
ੴ ਸਤਿਗੁਰ ਪ੍ਰਸਾਦਿ ॥

ਗੁਰੁ ਸੰਤ ਜਨੋ ਪਿਆਰਾ ਮੈ
ਮਿਲਿਆ ਮੇਰੀ ਤ੍ਰਿਸਨਾ ਬੁਝਿ
ਗਈਆਸੇ ॥

ਹਉ ਮਨੁ ਤਨੁ ਦੇਵਾ ਸਤਿਗੁਰੈ ਮੈ
ਮੇਲੇ ਪ੍ਰਭ ਗੁਣਤਾਸੇ ॥

ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ
ਹਰਿ ਸਾਬਾਸੇ ॥

ਵਡਭਾਗੀ ਹਰਿ ਪਾਇਆ ਜਨ
ਨਾਨਕ ਨਾਮਿ ਵਿਗਾਸੇ ॥੧॥

ਗੁਰੁ ਸਜਣੁ ਪਿਆਰਾ ਮੈ ਮਿਲਿਆ
ਹਰਿ ਮਾਰਗੁ ਪੰਥੁ ਦਸਾਹਾ ॥

ਘਰਿ ਆਵਹੁ ਚਿਰੀ ਵਿਛੁੰਨਿਆ
ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥

ਹਉ ਤੁਝੁ ਬਾਝਹੁ ਖਰੀ ਉਡੀਣੀਆ
ਜਿਉ ਜਲ ਬਿਨੁ ਮੀਨੁ ਮਰਾਹਾ ॥

ਵਡਭਾਗੀ ਹਰਿ ਧਿਆਇਆ ਜਨ
ਨਾਨਕ ਨਾਮਿ ਸਮਾਹਾ ॥੨॥

ਮਨੁ ਦਹ ਦਿਸਿ ਚਲਿ ਚਲਿ
ਭਰਮਿਆ ਮਨਮੁਖੁ ਭਰਮਿ
ਭੁਲਾਇਆ ॥

776

One obtains the Perfect Primal Lord, by great good fortune, lovingly focusing on the True Name.

The intellect is enlightened, and the mind is satisfied, through the glory of the Lord's Name.

O Nanak, God is found, merging in the Shabad, and one's light blends into the Light. ||4||1||4||

Soohee, Fourth Mahalaa, Fifth House:

One Universal Creator God.

By The Grace Of The True Guru:

O humble Saints, I have met my Beloved Guru; the fire of my desire is quenched, and my yearning is gone.

I dedicate my mind and body to the True Guru; I pray that may He unite me with God, the treasure of virtue.

Blessed, blessed is the Guru, the Supreme Being, who tells me of the most blessed Lord.

By great good fortune, servant Nanak has found the Lord; he blossoms forth in the Naam. ||1||

I have met my Beloved Friend, the Guru, who has shown me the Path to the Lord.

Come home - I have been separated from You for so long! Please, let me merge with You, through the Word of the Guru's Shabad, O my Lord God.

Without You, I am so sad; like a fish out of water, I shall die.

The very fortunate ones meditate on the Lord; servant Nanak merges into the Naam. ||2||

The mind runs around in the ten directions; the self-willed manmukh wanders around, deluded by doubt.

ਨਿਤ ਆਸਾ ਮਨਿ ਚਿਤਵੈ ਮਨ
ਤ੍ਰਿਸਨਾ ਭੁਖ ਲਗਾਇਆ ॥

ਅਨਤਾ ਧਨੁ ਧਰਿ ਦਬਿਆ ਫਿਰਿ
ਬਿਖੁ ਭਾਲਣ ਗਇਆ ॥

ਜਨ ਨਾਨਕ ਨਾਮੁ ਸਲਾਹਿ ਤੂ ਬਿਨੁ
ਨਾਵੈ ਪਚਿ ਪਚਿ ਮੁਇਆ ॥੩॥

ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ
ਪ੍ਰੇਮ ਬਾਣੀ ਮਨੁ ਮਾਰਿਆ ॥

ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ
ਮਨ ਆਸਾ ਚਿੰਤ ਵਿਸਾਰਿਆ ॥

ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ
ਦੇਖਤ ਮਨੁ ਸਾਧਾਰਿਆ ॥

ਵਡਭਾਗੀ ਪ੍ਰਭ ਆਇ ਮਿਲੁ
ਜਨੁ ਨਾਨਕੁ ਖਿਨੁ ਖਿਨੁ
ਵਾਰਿਆ ॥੪॥੧॥੫॥

ਸੂਹੀ ਛੰਤ ਮਹਲਾ ੪ ॥

ਮਾਰੇਹਿਸੁ ਵੇ ਜਨ ਹਉਮੈ ਬਿਖਿਆ
ਜਿਨਿ ਹਰਿ ਪ੍ਰਭ ਮਿਲਣ ਨ
ਦਿਤੀਆ ॥

ਦੇਹ ਕੰਚਨ ਵੇ ਵੰਨੀਆ ਇਨਿ ਹਉਮੈ
ਮਾਰਿ ਵਿਗੁਤੀਆ ॥

ਮੋਹੁ ਮਾਇਆ ਵੇ ਸਭ ਕਾਲਖਾ
ਇਨਿ ਮਨਮੁਖਿ ਮੂੜਿ ਸਜੁਤੀਆ ॥

ਜਨ ਨਾਨਕ ਗੁਰਮੁਖਿ ਉਬਰੇ ਗੁਰ
ਸਬਦੀ ਹਉਮੈ ਛੁਟੀਆ ॥੧॥

ਵਸਿ ਆਣਿਹੁ ਵੇ ਜਨ ਇਸੁ
ਮਨ ਕਉ ਮਨੁ ਬਾਸੇ ਜਿਉ ਨਿਤ
ਭਉਦਿਆ ॥

ਦੁਖਿ ਰੈਣਿ ਵੇ ਵਿਹਾਣੀਆ ਨਿਤ
ਆਸਾ ਆਸ ਕਰੇਦਿਆ ॥

In his mind, he continually conjures up hopes; his mind is gripped by hunger and thirst.

There is an infinite treasure buried within the mind, but still, he goes out, searching for poison.

O servant Nanak, praise the Naam, the Name of the Lord; without the Name, he rots away, and wastes away to death. ||3||

Finding the beautiful and fascinating Guru, I have conquered my mind, through the Bani, the Word of my Beloved Lord.

My heart has forgotten its common sense and wisdom; my mind has forgotten its hopes and cares.

Deep within my self, I feel the pains of divine love. Beholding the Guru, my mind is comforted and consoled.

Awaken my good destiny, O God - please, come and meet me! Each and every instant, servant Nanak is a sacrifice to You. ||4||1||5||

Soohee, Chhant, Fourth Mahalaa:

Eradicate the poison of egotism, O human being; it is holding you back from meeting your Lord God.

This golden-colored body has been disfigured and ruined by egotism.

Attachment to Maya is total darkness; this foolish, self-willed manmukh is attached to it.

O servant Nanak, the Gurmukh is saved; through the Word of the Guru's Shabad, he is released from egotism. ||1||

Overcome and subdue this mind; your mind wanders around continually, like a falcon.

The mortal's life-night passes painfully, in constant hope and desire.

ਗੁਰੁ ਪਾਇਆ ਵੇ ਸੰਤ ਜਨੋ ਮਨਿ
ਆਸ ਪੂਰੀ ਹਰਿ ਚਉਦਿਆ ॥

ਜਨ ਨਾਨਕ ਪ੍ਰਭ ਦੇਹੁ ਮਤੀ ਛਡਿ
ਆਸਾ ਨਿਤ ਸੁਖਿ ਸਉਦਿਆ ॥੨॥

ਸਾ ਧਨ ਆਸਾ ਚਿਤਿ ਕਰੇ ਰਾਮ
ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥

ਮੇਰਾ ਠਾਕੁਰੁ ਅਗਮ ਦਇਆਲੁ ਹੈ
ਰਾਮ ਰਾਜਿਆ ਕਰਿ ਕਿਰਪਾ ਲੇਹੁ
ਮਿਲਾਈ ॥

੨੨੭

ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ
ਰਾਜਿਆ ਹਰਿ ਸਰਧਾ ਸੇਜ ਵਿਛਾਈ ॥

ਜਨ ਨਾਨਕ ਹਰਿ ਪ੍ਰਭ ਭਾਣੀਆ
ਰਾਮ ਰਾਜਿਆ ਮਿਲਿਆ ਸਹਜਿ
ਸੁਭਾਈ ॥੩॥

ਇਕਤੁ ਸੇਜੈ ਹਰਿ ਪ੍ਰਭੇ ਰਾਮ
ਰਾਜਿਆ ਗੁਰੁ ਦਸੇ ਹਰਿ ਮੇਲੇਈ ॥

ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ
ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥

ਹਉ ਗੁਰ ਵਿਟਹੁ ਘੋਲਿ ਘੁਮਾਇਆ
ਰਾਮ ਰਾਜਿਆ ਜੀਉ ਸਤਿਗੁਰ
ਆਗੈ ਦੇਈ ॥

ਗੁਰੁ ਤੁਠਾ ਜੀਉ ਰਾਮ ਰਾਜਿਆ ਜਨ
ਨਾਨਕ ਹਰਿ ਮੇਲੇਈ ॥੪॥੨॥੬
॥੫॥੭॥੬॥੧੮॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥

I have found the Guru, O humble Saints; my mind's hopes
are fulfilled, chanting the Lord's Name.

Please bless servant Nanak, O God, with such
understanding, that abandoning false hopes, he may
always sleep in peace. ||2||

The bride hopes in her mind, that her Sovereign Lord God
will come to her bed.

My Lord and Master is infinitely compassionate; O
Sovereign Lord, be merciful, and merge me into Yourself.

777

My mind and body long to behold the Guru's face. O
Sovereign Lord, I have spread out my bed of loving faith.

O servant Nanak, when the bride pleases her Lord God,
her Sovereign Lord meets her with natural ease. ||3||

My Lord God, my Sovereign Lord, is on the one bed. The
Guru has shown me how to meet my Lord.

My mind and body are filled with love and affection for
my Sovereign Lord. In His Mercy, the Guru has united me
with Him.

I am a sacrifice to my Guru, O my Sovereign Lord; I
surrender my soul to the True Guru.

When the Guru is totally pleased, O servant Nanak, he unites
the soul with the Lord, the Sovereign Lord. ||4||2||6||5||7||6||18||

Raag Soohi, Chhant, Fifth Mahalaa, First House:

One Universal Creator God.

By The Grace Of The True Guru:

Listen, madman: gazing upon the world, why have you
gone crazy?

ਸੁਣਿ ਬਾਵਰੇ ਨੇਹੁ ਕੂੜਾ ਲਾਇਓ
ਕੁਸੰਭ ਰੰਗਾਨਾ ॥

ਕੂੜੀ ਡੋਖਿ ਭੁਲੋ ਅਢੁ ਲਹੈ ਨ ਮੁਲੋ
ਗੋਵਿਦ ਨਾਮੁ ਮਜੀਠਾ ॥

ਬੀਵਹਿ ਲਾਲਾ ਅਤਿ ਗੁਲਾਲਾ ਸਬਦੁ
ਚੀਨਿ ਗੁਰ ਮੀਠਾ ॥

ਮਿਥਿਆ ਮੋਹਿ ਮਗਨੁ ਥੀ ਰਹਿਆ
ਝੂਠ ਸੰਗਿ ਲਪਟਾਨਾ ॥

ਨਾਨਕ ਦੀਨ ਸਰਣਿ ਕਿਰਪਾ ਨਿਧਿ
ਰਾਖੁ ਲਾਜ ਭਗਤਾਨਾ ॥੧॥

ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ
ਪਰਾਣਾ ॥

ਸੁਣਿ ਬਾਵਰੇ ਜੋ ਆਇਆ ਤਿਸੁ
ਜਾਣਾ ॥

ਨਿਹਚਲੁ ਹਭ ਵੈਸੀ ਸੁਣਿ ਪਰਦੇਸੀ
ਸੰਤਸੰਗਿ ਮਿਲਿ ਰਹੀਐ ॥

ਹਰਿ ਪਾਈਐ ਭਾਗੀ ਸੁਣਿ ਬੈਰਾਗੀ
ਚਰਣ ਪ੍ਰਭੂ ਗਹਿ ਰਹੀਐ ॥

ਏਹੁ ਮਨੁ ਦੀਜੈ ਸੰਕ ਨ ਕੀਜੈ
ਗੁਰਮੁਖਿ ਤਜਿ ਬਹੁ ਮਾਣਾ ॥

ਨਾਨਕ ਦੀਨ ਭਗਤ ਭਵ ਤਾਰਣ ਤੇਰੇ
ਕਿਆ ਗੁਣ ਆਖਿ ਵਖਾਣਾ ॥੨॥

ਸੁਣਿ ਬਾਵਰੇ ਕਿਆ ਕੀਚੈ ਕੂੜਾ
ਮਾਨੋ ॥

ਸੁਣਿ ਬਾਵਰੇ ਹਭੁ ਵੈਸੀ ਗਰਬੁ
ਗੁਮਾਨੋ ॥

ਨਿਹਚਲੁ ਹਭ ਜਾਣਾ ਮਿਥਿਆ
ਮਾਣਾ ਸੰਤ ਪ੍ਰਭੂ ਹੋਇ ਦਾਸਾ ॥

ਜੀਵਤ ਮਰੀਐ ਭਉਜਲੁ ਤਰੀਐ ਜੇ
ਥੀਵੈ ਕਰਮਿ ਲਿਖਿਆਸਾ ॥

Listen, madman: you have been trapped by false love,
which is transitory, like the fading color of the safflower.

Gazing upon the false world, you are fooled. It is not
worth even half a shell. Only the Name of the Lord of the
Universe is permanent.

You shall take on the deep and lasting red color of the
poppy, contemplating the sweet Word of the Guru's Shabad.

You remain intoxicated with false emotional attachment;
you are attached to falsehood.

Nanak, meek and humble, seeks the Sanctuary of the
Lord, the treasure of mercy. He preserves the honor of His
devotees. ||1||

Listen, madman: serve your Lord, the Master of the breath
of life.

Listen, madman: whoever comes, shall go.

Listen, O wandering stranger: that which you believe to
be permanent, shall all pass away; so remain in the Saints'
Congregation.

Listen, renunciate: by your good destiny, obtain the Lord,
and remain attached to God's Feet.

Dedicate and surrender this mind to the Lord, and have no
doubts; as Gurmukh, renounce your great pride.

O Nanak, the Lord carries the meek and humble devotees
across the terrifying world-ocean. What Glorious Virtues
of Your's should I chant and recite? ||2||

Listen, madman: why do you harbor false pride?

Listen, madman: all your egotism and pride shall be
overcome.

What you think is permanent, shall all pass away. Pride is
false, so become the slave of God's Saints.

Remain dead while still alive, and you shall cross over the
terrifying world-ocean, if it is your pre-ordained destiny.

ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ
ਲਾਵਹਿ ਸਹਜਿ ਧਿਆਨੇ ॥

ਨਾਨਕੁ ਸਰਣਿ ਪਇਆ ਹਰਿ
ਦੁਆਰੈ ਹਉ ਬਲਿ ਬਲਿ ਸਦ
ਕੁਰਬਾਨੇ ॥੩॥

ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ
ਪਾਇਆ ॥

ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ
ਧਿਆਇਆ ॥

ਜਿਨਿ ਪ੍ਰਭੁ ਧਿਆਇਆ ਤਿਨਿ
ਸੁਖੁ ਪਾਇਆ ਵਡਭਾਗੀ ਦਰਸਨੁ
ਪਾਈਐ ॥

ਥੀਉ ਨਿਮਾਣਾ ਸਦ ਕੁਰਬਾਣਾ
ਸਗਲਾ ਆਪੁ ਮਿਟਾਈਐ ॥

ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ
ਲਧਾ ਹਮ ਤਿਸੁ ਪਹਿ ਆਪੁ
ਵੇਚਾਇਆ ॥

ਨਾਨਕ ਦੀਨ ਸਰਣਿ ਸੁਖ ਸਾਗਰ
ਰਾਖੁ ਲਾਜ ਅਪਨਾਇਆ ॥੪॥੧॥

ਸੂਹੀ ਮਹਲਾ ੫ ॥

ਹਰਿ ਚਰਣ ਕਮਲ ਕੀ ਟੇਕ
ਸਤਿਗੁਰਿ ਦਿਤੀ ਤੁਸਿ ਕੈ ਬਲਿ
ਰਾਮ ਜੀਉ ॥

੨੨੮

ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ
ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥

ਬਾਬੁਲੁ ਮੇਰਾ ਵਡ ਸਮਰਥਾ ਕਰਣ
ਕਾਰਣ ਪ੍ਰਭੁ ਹਾਰਾ ॥

ਜਿਸੁ ਸਿਮਰਤ ਦੁਖੁ ਕੋਈ ਨ ਲਾਗੈ
ਭਉਜਲੁ ਪਾਰਿ ਉਤਾਰਾ ॥

One whom the Lord causes to meditate intuitively, serves the Guru, and drinks in the Ambrosial Nectar.

Nanak seeks the Sanctuary of the Lord's Door; I am a sacrifice, a sacrifice, a sacrifice, forever a sacrifice to Him. ||3||

Listen, madman: do not think that you have found God.

Listen, madman: be the dust under the feet of those who meditate on God.

Those who meditate on God find peace. By great good fortune, the Blessed Vision of their Darshan is obtained.

Be humble, and be forever a sacrifice, and your self-conceit shall be totally eradicated.

One who has found God is pure, with blessed destiny. I would sell myself to him.

Nanak, the meek and humble, seeks the Sanctuary of the Lord, the ocean of peace. Make him Your own, and preserve his honor. ||4||1||

Soohee, Fifth Mahalaa:

The True Guru was satisfied with me, and blessed me with the Support of the Lord's Lotus Feet. I am a sacrifice to the Lord.

778

The Lord's Ambrosial Nectar is an overflowing treasure; everything is in His Home. I am a sacrifice to the Lord.

My Father is absolutely all-powerful. God is the Doer, the Cause of causes.

Remembering Him in meditation, pain does not touch me; thus I cross over the terrifying world-ocean.

ਆਦਿ ਜੁਗਾਦਿ ਭਗਤਨ ਕਾ ਰਾਖਾ
ਉਸਤਤਿ ਕਰਿ ਕਰਿ ਜੀਵਾ ॥

ਨਾਨਕ ਨਾਮੁ ਮਹਾ ਰਸੁ ਮੀਠਾ
ਅਨਦਿਨੁ ਮਨਿ ਤਨਿ ਪੀਵਾ ॥੧॥

ਹਰਿ ਆਪੇ ਲਏ ਮਿਲਾਇ ਕਿਉ
ਵੇਛੋੜਾ ਥੀਵਈ ਬਲਿ ਰਾਮ ਜੀਉ ॥

ਜਿਸ ਨੇ ਤੇਰੀ ਟੇਕ ਸੇ ਸਦਾ ਸਦ
ਜੀਵਈ ਬਲਿ ਰਾਮ ਜੀਉ ॥

ਤੇਰੀ ਟੇਕ ਤੁਝੈ ਤੇ ਪਾਈ ਸਾਚੇ
ਸਿਰਜਣਹਾਰਾ ॥

ਜਿਸ ਤੇ ਖਾਲੀ ਕੋਈ ਨਾਹੀ ਐਸਾ
ਪ੍ਰਭੂ ਹਮਾਰਾ ॥

ਸੰਤ ਜਨਾ ਮਿਲਿ ਮੰਗਲੁ ਗਾਇਆ
ਦਿਨੁ ਰੈਨਿ ਆਸ ਤੁਮਾਰੀ ॥

ਸਫਲੁ ਦਰਸੁ ਭੇਟਿਆ ਗੁਰੁ ਪੂਰਾ
ਨਾਨਕ ਸਦ ਬਲਿਹਾਰੀ ॥੨॥

ਸੰਮਲਿਆ ਸਚੁ ਥਾਨੁ ਮਾਨੁ ਮਹਤੁ
ਸਚੁ ਪਾਇਆ ਬਲਿ ਰਾਮ ਜੀਉ ॥

ਸਤਿਗੁਰੁ ਮਿਲਿਆ ਦਇਆਲੁ ਗੁਣ
ਅਬਿਨਾਸੀ ਗਾਇਆ ਬਲਿ ਰਾਮ
ਜੀਉ ॥

ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ
ਪ੍ਰੀਤਮ ਸੁਆਮੀਆ ॥

ਸੁਭ ਦਿਵਸ ਆਏ ਗਹਿ ਕੰਠਿ ਲਾਏ
ਮਿਲੇ ਅੰਤਰਜਾਮੀਆ ॥

ਸਤੁ ਸੰਤੋਖੁ ਵਜਹਿ ਵਾਜੇ ਅਨਹਦਾ
ਬੁਣਕਾਰੇ ॥

ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ
ਪੁਰਖ ਕਰਣੈਹਾਰੇ ॥੩॥

In the beginning, and throughout the ages, He is the Protector of His devotees. Praising Him continually, I live.

O Nanak, the Naam, the Name of the Lord, is the sweetest and most sublime essence. Night and day, I drink it in with my mind and body. ||1||

The Lord unites me with Himself; how could I feel any separation? I am a sacrifice to the Lord.

One who has Your Support lives forever and ever. I am a sacrifice to the Lord.

I take my support from You alone, O True Creator Lord.

No one lacks this Support; such is my God.

Meeting with the humble Saints, I sing the songs of joy; day and night, I place my hopes in You.

I have obtained the Blessed Vision, the Darshan of the Perfect Guru. Nanak is forever a sacrifice. ||2||

Contemplating, dwelling upon the Lord's true home, I receive honor, greatness and truth. I am a sacrifice to the Lord.

Meeting the Merciful True Guru, I sing the Praises of the Imperishable Lord. I am a sacrifice to the Lord.

Sing the Glorious Praises of the Lord of the Universe, continually, continuously; He is the Beloved Master of the breath of life.

Good times have come; the Inner-knower, the Searcher of hearts, has met me, and hugged me close in His Embrace.

The musical instruments of truth and contentment vibrate, and the unstruck melody of the sound current resounds.

Hearing this, all my fears have been dispelled; O Nanak, God is the Primal Being, the Creator Lord. ||3||

ਉਪਜਿਆ ਤਤੁ ਗਿਆਨੁ ਸਾਹੁਰੈ
ਪੇਈਐ ਇਕੁ ਹਰਿ ਬਲਿ ਰਾਮ
ਜੀਉ ॥

The essence of spiritual wisdom has welled up; in this world, and the next, the One Lord is pervading. I am a sacrifice to the Lord.

ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ
ਸਾਕੈ ਭਿੰਨ ਕਰਿ ਬਲਿ ਰਾਮ
ਜੀਉ ॥

When God meets the God within the self, no one can separate them. I am a sacrifice to the Lord.

ਬਿਸਮੁ ਪੇਖੈ ਬਿਸਮੁ ਸੁਣੀਐ
ਬਿਸਮਾਦੁ ਨਦਰੀ ਆਇਆ ॥

I gaze upon the Wondrous Lord, and listen to the Wondrous Lord; the Wondrous Lord has come into my vision.

ਜਲਿ ਬਲਿ ਮਹੀਅਲਿ ਪੁਰਨ
ਸੁਆਮੀ ਘਟਿ ਘਟਿ ਰਹਿਆ
ਸਮਾਇਆ ॥

The Perfect Lord and Master is pervading the water, the land and the sky, in each and every heart.

ਜਿਸ ਤੇ ਉਪਜਿਆ ਤਿਸੁ ਮਾਹਿ
ਸਮਾਇਆ ਕੀਮਤਿ ਕਹਣੁ ਨ
ਜਾਏ ॥

I have merged again into the One from whom I originated. The value of this cannot be described.

ਜਿਸ ਕੇ ਚਲਤ ਨ ਜਾਹੀ ਲਖਣੇ
ਨਾਨਕ ਤਿਸਹਿ ਧਿਆਏ ॥੪॥੨॥

Nanak meditates on Him, whose wonderful play cannot be understood. ॥4॥2॥

ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥

Raag Soohie, Chhant, Fifth Mahalaa, Second House:

One Universal Creator God.

By The Grace Of The True Guru:

ਗੋਬਿੰਦ ਗੁਣ ਗਾਵਣ ਲਾਗੇ ॥

I sing the Glorious Praises of the Lord of the Universe.

ਹਰਿ ਰੰਗਿ ਅਨਦਿਨੁ ਜਾਗੇ ॥

I am awake, night and day, in the Lord's Love.

ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ
ਸੰਤ ਪਿਆਰਿਆ ॥

Awake to the Lord's Love, my sins have left me. I meet with the Beloved Saints.

ਗੁਰ ਚਰਣ ਲਾਗੇ ਭਰਮ ਭਾਗੇ ਕਾਜ
ਸਗਲ ਸਵਾਰਿਆ ॥

Attached to the Guru's Feet, my doubts are dispelled, and all my affairs are resolved.

ਸੁਣਿ ਸੁਣ ਬਾਣੀ ਸਹਜਿ ਜਾਣੀ
ਹਰਿ ਨਾਮੁ ਜਪਿ ਵਡਭਾਗੈ ॥

Listening to the Word of the Guru's Bani with my ears, I know celestial peace. By great good fortune, I meditate on the Lord's Name.

ਬਿਨਵੰਤਿ ਨਾਨਕ ਸਰਣਿ ਸੁਆਮੀ
ਜੀਉ ਪਿੰਡੁ ਪ੍ਰਭ ਆਗੈ ॥੧॥

Prays Nanak, I have entered my Lord and Master's Sanctuary. I dedicate my body and soul to God. ॥1॥

ਅਨਹਤ ਸਬਦੁ ਸੁਹਾਵਾ ॥

The unstruck melody of the Shabad, the Word of God is so very beautiful.

ਸਚੁ ਮੰਗਲੁ ਹਰਿ ਜਸੁ ਗਾਵਾ ॥

True joy comes from singing the Lord's Praises.

ਗੁਣ ਗਾਇ ਹਰਿ ਹਰਿ ਦੂਖ ਨਾਸੇ
 ਰਹਸੁ ਉਪਜੈ ਮਨਿ ਘਣਾ ॥
 ਮਨੁ ਤੰਨੁ ਨਿਰਮਲੁ ਦੇਖਿ ਦਰਸਨੁ
 ਨਾਮੁ ਪ੍ਰਭ ਕਾ ਮੁਖਿ ਭਣਾ ॥

੭੭੯

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ
 ਪ੍ਰਭ ਭਾਵਾ ॥
 ਬਿਨਵੰਤਿ ਨਾਨਕ ਦਇਆ ਧਾਰਹੁ
 ਸਦਾ ਹਰਿ ਗੁਣ ਗਾਵਾ ॥੨॥

ਗੁਰ ਮਿਲਿ ਸਾਗਰੁ ਤਰਿਆ ॥
 ਹਰਿ ਚਰਣ ਜਪਤ ਨਿਸਤਰਿਆ ॥
 ਹਰਿ ਚਰਣ ਧਿਆਏ ਸਭਿ ਫਲ
 ਪਾਏ ਮਿਟੇ ਆਵਣ ਜਾਣਾ ॥

ਭਾਇ ਭਗਤਿ ਸੁਭਾਇ ਹਰਿ ਜਪਿ
 ਆਪਣੇ ਪ੍ਰਭ ਭਾਵਾ ॥
 ਜਪਿ ਏਕੁ ਅਲਖ ਅਪਾਰ ਪੂਰਨ
 ਤਿਸੁ ਬਿਨਾ ਨਹੀ ਕੋਈ ॥
 ਬਿਨਵੰਤਿ ਨਾਨਕ ਗੁਰਿ ਭਰਮੁ
 ਖੋਇਆ ਜਤ ਦੇਖਾ ਤਤ ਸੋਈ ॥੩॥

ਪਤਿਤ ਪਾਵਨ ਹਰਿ ਨਾਮਾ ॥
 ਪੂਰਨ ਸੰਤ ਜਨਾ ਕੇ ਕਾਮਾ ॥
 ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ
 ਸਗਲ ਇਛਾ ਪੁੰਨੀਆ ॥
 ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ
 ਮਿਲੇ ਚਿਰੀ ਵਿਛੁੰਨਿਆ ॥

ਮਨਿ ਸਾਤਿ ਆਈ ਵਜੀ ਵਧਾਈ
 ਮਨਹੁ ਕਦੇ ਨ ਵੀਸਰੈ ॥
 ਬਿਨਵੰਤਿ ਨਾਨਕ ਸਤਿਗੁਰਿ
 ਦ੍ਰਿੜਾਇਆ ਸਦਾ ਭਜੁ ਜਗਦੀਸਰੈ
 ॥੪॥੧॥੩॥

Singing the Glorious Praises of the Lord, Har, Har, pain is dispelled, and my mind is filled with tremendous joy.

My mind and body have become immaculate and pure, gazing upon the Blessed Vision of the Lord's Darshan; I chant the Name of God.

779

I am the dust of the feet of the Holy. Worshipping God in adoration, my God is pleased with me.

Prays Nanak, please bless me with Your Mercy, that I may sing Your Glorious Praises forever. ||2||

Meeting with the Guru, I cross over the world-ocean.

Meditating on the Lord's Feet, I am emancipated.

Meditating on the Lord's Feet, I have obtained the fruits of all rewards, and my comings and goings have ceased.

With loving devotional worship, I meditate intuitively on the Lord, and my God is pleased.

Meditate on the One, Unseen, Infinite, Perfect Lord; there is no other than Him.

Prays Nanak, the Guru has erased my doubts; wherever I look, there I see Him. ||3||

The Lord's Name is the Purifier of sinners.

It resolves the affairs of the humble Saints.

I have found the Saintly Guru, meditating on God. All my desires have been fulfilled.

The fever of egotism has been dispelled, and I am always happy. I have met God, from whom I was separated for so long.

My mind has found peace and tranquility; congratulations are pouring in. I shall never forget Him from my mind.

Prays Nanak, the True Guru has taught me this, to vibrate and meditate forever on the Lord of the Universe. ||4||1||3||

ਰਾਗੁ ਸੂਹੀ ਛੰਤ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥

ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ
ਚੇਰੀ ਰਾਮ ॥

ਤੂੰ ਸਾਗਰੋ ਰਤਨਾਗਰੋ ਹਉ ਸਾਰ ਨ
ਜਾਣਾ ਤੇਰੀ ਰਾਮ ॥

ਸਾਰ ਨ ਜਾਣਾ ਤੂ ਵਡ ਦਾਣਾ ਕਰਿ
ਮਿਹਰੰਮਤਿ ਸਾਂਈ ॥

ਕਿਰਪਾ ਕੀਜੈ ਸਾ ਮਤਿ ਦੀਜੈ ਆਠ
ਪਹਰ ਤੁਧੁ ਧਿਆਈ ॥

ਗਰਬੁ ਨ ਕੀਜੈ ਰੇਣ ਹੋਵੀਜੈ ਤਾ
ਗਤਿ ਜੀਅਰੇ ਤੇਰੀ ॥

ਸਭ ਊਪਰਿ ਨਾਨਕ ਕਾ ਠਾਕੁਰੁ ਮੈ
ਜੇਹੀ ਘਣ ਚੇਰੀ ਰਾਮ ॥੧॥

ਤੁਮ੍ ਗਉਹਰ ਅਤਿ ਗਹਿਰ
ਗੰਭੀਰਾ ਤੁਮ ਪਿਰ ਹਮ ਬਹੁਰੀਆ
ਰਾਮ ॥

ਤੁਮ ਵਡੇ ਵਡੇ ਵਡ ਊਚੇ ਹਉ
ਇਤਨੀਕ ਲਹੁਰੀਆ ਰਾਮ ॥

ਹਉ ਕਿਛੁ ਨਾਹੀ ਏਕੋ ਤੂਹੈ ਆਪੇ
ਆਪਿ ਸੁਜਾਨਾ ॥

ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ
ਸਰਬ ਰੰਗ ਰਸ ਮਾਨਾ ॥

ਚਰਣਹ ਸਰਨੀ ਦਾਸਹ ਦਾਸੀ ਮਨਿ
ਮਉਲੈ ਤਨੁ ਹਰੀਆ ॥

ਨਾਨਕ ਠਾਕੁਰੁ ਸਰਬ ਸਮਾਣਾ
ਆਪਨ ਭਾਵਨ ਕਰੀਆ ॥੨॥

ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ
ਮੇਰਾ ਤਾਣਾ ਰਾਮ ॥

ਸੁਰਤਿ ਮਤਿ ਚਤੁਰਾਈ ਤੇਰੀ ਤੂ
ਜਾਣਾਇਹਿ ਜਾਣਾ ਰਾਮ ॥

Raag Soohie, Chhant, Fifth Mahalaa, Third House:

One Universal Creator God.

By The Grace Of The True Guru:

O my Lord and Master, You are unattached; You have so many hand-maidens like me, Lord.

You are the ocean, the source of jewels; I do not know Your value, Lord.

I do not know Your value; You are the wisest of all; please show Mercy unto me, O Lord.

Show Your Mercy, and bless me with such understanding, that I may meditate on You, twenty-four hours a day.

O soul, don't be so arrogant - become the dust of all, and you shall be saved.

Nanak's Lord is the Master of all; He has so many hand-maidens like me. ||1||

Your depth is profound and utterly unfathomable; You are my Husband Lord, and I am Your bride.

You are the greatest of the great, exalted and lofty on high; I am infinitesimally small.

I am nothing; You are the One and only. You Yourself are All-knowing.

With just a momentary Glance of Your Grace, God, I live; I enjoy all pleasures and delights.

I seek the Sanctuary of Your Feet; I am the slave of Your slaves. My mind has blossomed forth, and my body is rejuvenated.

O Nanak, the Lord and Master is contained amongst all; He does just as He pleases. ||2||

I take pride in You; You are my only Strength, Lord.

You are my understanding, intellect and knowledge. I know only what You cause me to know, Lord.

ਸੋਈ ਜਾਣੈ ਸੋਈ ਪਛਾਣੈ ਜਾ ਕਉ
ਨਦਰਿ ਸਿਰੰਦੇ ॥

He alone knows, and he alone understands, upon whom
the Creator Lord bestows His Grace.

ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ
ਮਾਇਆ ਫੰਦੇ ॥

The self-willed manmukh wanders along many paths, and
is trapped in the net of Maya.

ਠਾਕੁਰ ਭਾਣੀ ਸਾ ਗੁਣਵੰਤੀ ਤਿਨ
ਹੀ ਸਭ ਰੰਗ ਮਾਣਾ ॥

She alone is virtuous, who is pleasing to her Lord and
Master. She alone enjoys all the pleasures.

ਨਾਨਕ ਕੀ ਧਰ ਤੂਹੈ ਠਾਕੁਰ ਤੂ
ਨਾਨਕ ਕਾ ਮਾਣਾ ॥੩॥

You, O Lord, are Nanak's only support. You are Nanak's
only pride. ||3||

ਹਉ ਵਾਰੀ ਵੰਞਾ ਘੋਲੀ ਵੰਞਾ ਤੂ
ਪਰਬਤੁ ਮੇਰਾ ਓਲਾ ਰਾਮ ॥

I am a sacrifice, devoted and dedicated to You; You are my
sheltering mountain, Lord.

ਹਉ ਬਲਿ ਜਾਈ ਲਖ ਲਖ ਲਖ
ਬਰੀਆ ਜਿਨਿ ਕ੍ਰਮੁ ਪਰਦਾ ਖੋਲਾ
ਰਾਮ ॥

I am a sacrifice, thousands, hundreds of thousands of
times, to the Lord. He has torn away the veil of doubt;

੭੮੦

780

ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ
ਸਿਉ ਮਨੁ ਮਾਨਾ ॥

darkness has been eliminated, and I have renounced
corruption and sin. My mind is reconciled with my Lord
and Master.

ਪ੍ਰਭ ਜੀ ਭਾਣੀ ਭਈ ਨਿਕਾਣੀ
ਸਫਲ ਜਨਮੁ ਪਰਵਾਨਾ ॥

I have become pleasing to my Dear God, and I have
become carefree. My life is fulfilled and approved.

ਭਈ ਅਮੋਲੀ ਭਾਰਾ ਤੋਲੀ ਮੁਕਤਿ
ਜੁਗਤਿ ਦਰੁ ਖੋਲਾ ॥

I have become invaluable, of tremendous weight and
value. The Door, and the Path of liberation are open to
me now.

ਕਹੁ ਨਾਨਕ ਹਉ ਨਿਰਭਉ ਹੋਈ ਸੋ
ਪ੍ਰਭੁ ਮੇਰਾ ਓਲਾ ॥੪॥੧॥੪॥

Says Nanak, I am fearless; God has become my Shelter
and Shield. ||4||1||4||

ਸੂਹੀ ਮਹਲਾ ੫ ॥

Soohee, Fifth Mahalaa:

ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ
ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥

My Perfect True Guru is my Best Friend, the Primal
Being. I do not know any other than Him, Lord.

ਮਾਤ ਪਿਤਾ ਭਾਈ ਸੁਤ ਬੰਧਪ ਜੀਅ
ਪ੍ਰਾਣ ਮਨਿ ਭਾਣਾ ਰਾਮ ॥

He is my mother, father, sibling, child, relative, soul and
breath of life. He is so pleasing to my mind, O Lord.

ਜੀਉ ਪਿੰਡੁ ਸਭੁ ਤਿਸ ਕਾ ਦੀਆ
ਸਰਬ ਗੁਣਾ ਭਰਪੂਰੇ ॥

My body and soul are all His blessings. He is overflowing
with every quality of virtue.

ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ
ਰਹਿਆ ਭਰਪੂਰੇ ॥

ਤਾ ਕੀ ਸਰਣਿ ਸਰਬ ਸੁਖ ਪਾਏ
ਹੋਏ ਸਰਬ ਕਲਿਆਣਾ ॥

ਸਦਾ ਸਦਾ ਪ੍ਰਭ ਕਉ ਬਲਿਹਾਰੈ
ਨਾਨਕ ਸਦ ਕੁਰਬਾਣਾ ॥੧॥

ਐਸਾ ਗੁਰੁ ਵਡਭਾਗੀ ਪਾਈਐ ਜਿਤੁ
ਮਿਲਿਐ ਪ੍ਰਭੁ ਜਾਪੈ ਰਾਮ ॥

ਜਨਮ ਜਨਮ ਕੇ ਕਿਲਵਿਖ ਉਤਰਹਿ
ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥

ਹਰਿ ਧੂੜੀ ਨਾਈਐ ਪ੍ਰਭੁ
ਧਿਆਈਐ ਬਾਹੁੜਿ ਜੋਨਿ ਨ
ਆਈਐ ॥

ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ
ਮਨਿ ਚਿੰਦਿਆ ਫਲੁ ਪਾਈਐ ॥

ਹਰਿ ਗੁਣ ਨਿਤ ਗਾਏ ਨਾਮੁ ਧਿਆਏ
ਫਿਰਿ ਸੋਗੁ ਨਾਹੀ ਸੰਤਾਪੈ ॥

ਨਾਨਕ ਸੋ ਪ੍ਰਭੁ ਜੀਅ ਕਾ ਦਾਤਾ
ਪੂਰਾ ਜਿਸੁ ਪਰਤਾਪੈ ॥੨॥

ਹਰਿ ਹਰੇ ਹਰਿ ਗੁਣ ਨਿਧੇ ਹਰਿ
ਸੰਤਨ ਕੈ ਵਸਿ ਆਏ ਰਾਮ ॥

ਸੰਤ ਚਰਣ ਗੁਰ ਸੇਵਾ ਲਾਗੇ ਤਿਨੀ
ਪਰਮ ਪਦ ਪਾਏ ਰਾਮ ॥

ਪਰਮ ਪਦੁ ਪਾਇਆ ਆਪੁ
ਮਿਟਾਇਆ ਹਰਿ ਪੂਰਨ ਕਿਰਪਾ
ਧਾਰੀ ॥

ਸਫਲ ਜਨਮੁ ਹੋਆ ਭਉ ਭਾਗਾ ਹਰਿ
ਭੇਟਿਆ ਏਕੁ ਮੁਰਾਰੀ ॥

ਜਿਸ ਕਾ ਸਾ ਤਿਨ ਹੀ ਮੇਲਿ ਲੀਆ
ਜੋਤੀ ਜੋਤਿ ਸਮਾਇਆ ॥

ਨਾਨਕ ਨਾਮੁ ਨਿਰੰਜਨ ਜਪੀਐ ਮਿਲਿ
ਸਤਿਗੁਰ ਸੁਖੁ ਪਾਇਆ ॥੩॥

My God is the Inner-knower, the Searcher of hearts. He is totally permeating and pervading everywhere.

In His Sanctuary, I receive every comfort and pleasure. I am totally, completely happy.

Forever and ever, Nanak is a sacrifice to God, forever, a devoted sacrifice. ||1||

By great good fortune, one finds such a Guru, meeting whom, the Lord God is known.

The sins of countless lifetimes are erased, bathing continually in the dust of the feet of God's Saints.

Bathing in the dust of the feet of the Lord, and meditating on God, you shall not have to enter into the womb of reincarnation again.

Grasping hold of the Guru's Feet, doubt and fear are dispelled, and you receive the fruits of your mind's desires.

Continually singing the Glorious Praises of the Lord, and meditating on the Naam, the Name of the Lord, you shall no longer suffer in pain and sorrow.

O Nanak, God is the Giver of all souls; His radiant glory is perfect! ||2||

The Lord, Har, Har, is the treasure of virtue; the Lord is under the power of His Saints.

Those who are dedicated to the feet of the Saints, and to serving the Guru, obtain the supreme status, O Lord.

They obtain the supreme status, and eradicate self-conceit; the Perfect Lord showers His Grace upon them.

Their lives are fruitful, their fears are dispelled, and they meet the One Lord, the Destroyer of ego.

He blends into the One, to whom he belongs; his light merges into the Light.

O Nanak, chant the Naam, the Name of the Immaculate Lord; meeting the True Guru, peace is obtained. ||3||

ਗਾਉ ਮੰਗਲੇ ਨਿਤ ਹਰਿ ਜਨਹੁ ਪੁੰਨੀ
ਇਛ ਸਬਾਈ ਰਾਮ ॥

ਰੰਗਿ ਰਤੇ ਅਪੁਨੇ ਸੁਆਮੀ ਸੇਤੀ
ਮਰੈ ਨ ਆਵੈ ਜਾਈ ਰਾਮ ॥

ਅਬਿਨਾਸੀ ਪਾਇਆ ਨਾਮੁ
ਧਿਆਇਆ ਸਗਲ ਮਨੋਰਥ ਪਾਏ ॥

ਸਾਂਤਿ ਸਹਜ ਆਨੰਦ ਘਨੇਰੇ ਗੁਰ
ਚਰਣੀ ਮਨੁ ਲਾਏ ॥

ਪੂਰਿ ਰਹਿਆ ਘਟਿ ਘਟਿ
ਅਬਿਨਾਸੀ ਥਾਨ ਥਨੰਤਰਿ ਸਾਈ ॥

ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ
ਚਰਣੀ ਮਨੁ ਲਾਈ ॥੪॥੨॥੫॥

ਸੂਹੀ ਮਹਲਾ ੫ ॥

ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ
ਨੇੜੁ ਦੇਖਹਿ ਦਰਸੁ ਤੇਰਾ ਰਾਮ ॥

ਲਾਖ ਜਿਹਵਾ ਦੇਹੁ ਮੇਰੇ ਪਿਆਰੇ
ਮੁਖੁ ਹਰਿ ਆਰਾਧੇ ਮੇਰਾ ਰਾਮ ॥

ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ
ਨ ਵਿਆਪੈ ਕੋਈ ॥

ਜਲਿ ਥਲਿ ਮਹੀਅਲਿ ਪੂਰਨ
ਸੁਆਮੀ ਜਤ ਦੇਖਾ ਤਤ ਸੋਈ ॥

ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ
ਹੁ ਤੇ ਨੇਰਾ ॥

੭੮੧

ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇੜੁ
ਦੇਖਹਿ ਦਰਸੁ ਤੇਰਾ ॥੧॥

ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ
ਹਰਿ ਗੁਣ ਸੁਣੀਅਹਿ ਅਬਿਨਾਸੀ
ਰਾਮ ॥

ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ
ਕਟੀਐ ਕਾਲ ਕੀ ਫਾਸੀ ਰਾਮ ॥

Sing continually the songs of joy, O humble beings of the Lord; all your desires shall be fulfilled.

Those who are imbued with the Love of their Lord and Master do not die, or come or go in reincarnation.

The Imperishable Lord is obtained, meditating on the Naam, and all one's wishes are fulfilled.

Peace, poise, and all ecstasy are obtained, attaching one's mind to the Guru's feet.

The Imperishable Lord is permeating and pervading each and every heart; He is in all places and interspaces.

Says Nanak, all affairs are perfectly resolved, focusing one's mind on the Guru's Feet. ||4||2||5||

Soohee, Fifth Mahalaa:

Be Merciful, O my Beloved Lord and Master, that I may behold the Blessed Vision of Your Darshan with my eyes.

Please bless me, O my Beloved, with thousands of tongues, to worship and adore You with my mouth, O Lord.

Worshipping the Lord in adoration, the Path of Death is overcome, and no pain or suffering will afflict you.

The Lord and Master is pervading and permeating the water, the land and the sky; wherever I look, there He is.

Doubt, attachment and corruption are gone. God is the nearest of the near.

781

Please bless Nanak with Your Merciful Grace, O God, that his eyes may behold the Blessed Vision of Your Darshan. ||1||

Please bless me, O Beloved God, with millions of ears, with which I may hear the Glorious Praises of the Imperishable Lord.

Listening, listening to these, this mind becomes spotless and pure, and the noose of Death is cut.

ਕਟੀਐ ਜਮ ਫਾਸੀ ਸਿਮਰਿ
ਅਬਿਨਾਸੀ ਸਗਲ ਮੰਗਲ
ਸੁਗਿਆਨਾ ॥

The noose of Death is cut, meditating on the Imperishable Lord, and all happiness and wisdom are obtained.

ਹਰਿ ਹਰਿ ਜਪੁ ਜਪੀਐ ਦਿਨੁ ਰਾਤੀ
ਲਾਗੈ ਸਹਜਿ ਧਿਆਨਾ ॥

Chant, and meditate, day and night, on the Lord, Har, Har. Focus your meditation on the Celestial Lord.

ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ
ਮਨ ਕੀ ਦੁਰਮਤਿ ਨਾਸੀ ॥

The painful sins are burnt away, by keeping God in one's thoughts; evil-mindedness is erased.

ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ
ਗੁਣ ਸੁਣੀਅਹਿ ਅਵਿਨਾਸੀ ॥੨॥

Says Nanak, O God, please be Merciful to me, that I may listen to Your Glorious Praises, O Imperishable Lord. ||2||

ਕਰੋੜਿ ਹਸਤ ਤੇਰੀ ਟਹਲ ਕਮਾਵਹਿ
ਚਰਣ ਚਲਹਿ ਪ੍ਰਭ ਮਾਰਗਿ ਰਾਮ ॥

Please give me millions of hands to serve You, God, and let my feet walk on Your Path.

ਭਵ ਸਾਗਰ ਨਾਵ ਹਰਿ ਸੇਵਾ ਜੋ
ਚੜੈ ਤਿਸੁ ਤਾਰਗਿ ਰਾਮ ॥

Service to the Lord is the boat to carry us across the terrifying world-ocean.

ਭਵਜਲੁ ਤਰਿਆ ਹਰਿ ਹਰਿ
ਸਿਮਰਿਆ ਸਗਲ ਮਨੋਰਥ ਪੂਰੇ ॥

So cross over the terrifying world-ocean, meditating in remembrance on the Lord, Har, Har; all wishes shall be fulfilled.

ਮਹਾ ਬਿਕਾਰ ਗਏ ਸੁਖ ਉਪਜੇ ਬਾਜੇ
ਅਨਹਦ ਤੂਰੇ ॥

Even the worst corruption is taken away; peace wells up, and the unstruck celestial harmony vibrates and resounds.

ਮਨ ਬਾਂਛਤ ਫਲ ਪਾਏ ਸਗਲੇ
ਕੁਦਰਤਿ ਕੀਮ ਅਪਾਰਗਿ ॥

All the fruits of the mind's desires are obtained; His creative power is infinitely valuable.

ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ
ਸਦਾ ਚਲੈ ਤੇਰੈ ਮਾਰਗਿ ॥੩॥

Says Nanak, please be Merciful to me, God, that my mind may follow Your Path forever. ||3||

ਏਹੋ ਵਰੁ ਏਹਾ ਵਡਿਆਈ ਇਹੁ
ਧਨੁ ਹੋਇ ਵਡਭਾਗਾ ਰਾਮ ॥

This opportunity, this glorious greatness, this blessing and wealth, come by great good fortune.

ਏਹੋ ਰੰਗੁ ਏਹੋ ਰਸ ਭੋਗਾ ਹਰਿ
ਚਰਣੀ ਮਨੁ ਲਾਗਾ ਰਾਮ ॥

These pleasures, these delightful enjoyments, come when my mind is attached to the Lord's Feet.

ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ
ਕਰਣ ਕਾਰਣ ਗੋਪਾਲਾ ॥

My mind is attached to God's Feet; I seek His Sanctuary. He is the Creator, the Cause of causes, the Cherisher of the world.

ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ
ਠਾਕੁਰ ਦੀਨ ਦਇਆਲਾ ॥

Everything is Yours; You are my God, O my Lord and Master, Merciful to the meek.

ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ
ਸੰਤਸੰਗਿ ਮਨੁ ਜਾਗਾ ॥

I am worthless, O my Beloved, ocean of peace. In the Saints' Congregation, my mind is awakened.

ਕਹੁ ਨਾਨਕ ਪ੍ਰਭਿ ਕਿਰਪਾ ਕੀਨੀ
ਚਰਣ ਕਮਲ ਮਨੁ ਲਾਗਾ ॥੪॥੩॥੬॥

Says Nanak, God has been Merciful to me; my mind is
attached to His Lotus Feet. ॥4॥3॥6॥

ਸੂਹੀ ਮਹਲਾ ੫ ॥

Soohee, Fifth Mahalaa:

ਹਰਿ ਜਪੇ ਹਰਿ ਮੰਦਰੁ ਸਾਜਿਆ
ਸੰਤ ਭਗਤ ਗੁਣ ਗਾਵਹਿ ਰਾਮ ॥

Meditating on the Lord, the Lord's Temple has been built;
the Saints and devotees sing the Lord's Glorious Praises.

ਸਿਮਰਿ ਸਿਮਰਿ ਸੁਆਮੀ ਪ੍ਰਭੁ
ਅਪਨਾ ਸਗਲੇ ਪਾਪ ਤਜਾਵਹਿ
ਰਾਮ ॥

Meditating, meditating in remembrance of God, their Lord
and Master, they discard and renounce all their sins.

ਹਰਿ ਗੁਣ ਗਾਇ ਪਰਮ ਪਦੁ
ਪਾਇਆ ਪ੍ਰਭ ਕੀ ਉਤਮ ਬਾਣੀ ॥

Singing the Glorious Praises of the Lord, the supreme
status is obtained. The Word of God's Bani is sublime and
exalted.

ਸਹਜ ਕਥਾ ਪ੍ਰਭ ਕੀ ਅਤਿ ਮੀਠੀ
ਕਥੀ ਅਕਥ ਕਹਾਣੀ ॥

God's Sermon is so very sweet. It brings celestial peace. It
is to speak the Unspoken Speech.

ਭਲਾ ਸੰਜੋਗੁ ਮੂਰਤੁ ਪਲੁ ਸਾਚਾ
ਅਬਿਚਲ ਨੀਵ ਰਖਾਈ ॥

The time and the moment were auspicious, blessed and
true, when the eternal foundation of this Temple was
placed.

ਜਨ ਨਾਨਕ ਪ੍ਰਭ ਭਏ ਦਇਆਲਾ
ਸਰਬ ਕਲਾ ਬਣਿ ਆਈ ॥੧॥

O servant Nanak, God has been kind and compassionate;
with all His powers, He has blessed me. ॥1॥

ਆਨੰਦਾ ਵਜਹਿ ਨਿਤ ਵਾਜੇ
ਪਾਰਬ੍ਰਹਮੁ ਮਨਿ ਵੁਠਾ ਰਾਮ ॥

The sounds of ecstasy vibrate through me continuously. I
have enshrined the Supreme Lord within my mind.

ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ
ਕ੍ਰਮ ਭੈ ਝੂਠਾ ਰਾਮ ॥

As Gurmukh, my lifestyle is excellent and true; my false
hopes and doubts are dispelled.

ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ
ਸੁਣਿ ਸੁਣਿ ਮਨੁ ਤਨੁ ਹਰਿਆ ॥

The Gurmukh chants the Bani of the unstruck melody;
hearing it, listening to it, my mind and body are
rejuvenated.

ਸਰਬ ਸੁਖਾ ਤਿਸ ਹੀ ਬਣਿ ਆਏ ਜੋ
ਪ੍ਰਭਿ ਅਪਨਾ ਕਰਿਆ ॥

All pleasures are obtained, by that one whom God makes
His Own.

ਘਰ ਮਹਿ ਨਵ ਨਿਧਿ ਭਰੇ ਭੰਡਾਰਾ
ਰਾਮ ਨਾਮਿ ਰੰਗੁ ਲਾਗਾ ॥

Within the home of the heart are the nine treasures, filled to
overflowing. He has fallen in love with the Lord's Name.

ਨਾਨਕ ਜਨ ਪ੍ਰਭੁ ਕਦੇ ਨ ਵਿਸਰੈ
ਪੂਰਨ ਜਾ ਕੇ ਭਾਗਾ ॥੨॥

Servant Nanak shall never forget God; his destiny is
perfectly fulfilled. ॥2॥

ਛਾਇਆ ਪ੍ਰਭਿ ਛੜ੍ਹਪਤਿ ਕੀਨੀ
ਸਗਲੀ ਤਪਤਿ ਬਿਨਾਸੀ ਰਾਮ ॥

God, the King, has given me shade under His canopy, and
the fire of desire has been totally extinguished.

ਦੂਖ ਪਾਪ ਕਾ ਡੇਰਾ ਢਾਠਾ ਕਾਰਜੁ
ਆਇਆ ਰਾਸੀ ਰਾਮ ॥

ਹਰਿ ਪ੍ਰਭਿ ਫੁਰਮਾਇਆ ਮਿਟੀ
ਬਲਾਇਆ ਸਾਚੁ ਧਰਮੁ ਪੁੰਨੁ
ਫਲਿਆ ॥

੭੮੨

ਸੋ ਪ੍ਰਭੁ ਅਪੁਨਾ ਸਦਾ ਧਿਆਈਐ
ਸੇਵਤ ਬੈਸਤ ਖਲਿਆ ॥

ਗੁਣ ਨਿਧਾਨ ਸੁਖ ਸਾਗਰ ਸੁਆਮੀ
ਜਲਿ ਬਲਿ ਮਹੀਅਲਿ ਸੋਈ ॥

ਜਨ ਨਾਨਕ ਪ੍ਰਭ ਕੀ ਸਰਣਾਈ
ਤਿਸੁ ਬਿਨੁ ਅਵਰੁ ਨ ਕੋਈ ॥੩॥

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ
ਪ੍ਰਭ ਪਰਸੇ ਹਰਿ ਰਾਇਆ ਰਾਮ ॥

ਮੇਰਾ ਮਨੁ ਸੋਹਿਆ ਮੀਤ ਸਾਜਨ
ਸਰਸੇ ਗੁਣ ਮੰਗਲ ਹਰਿ ਗਾਇਆ
ਰਾਮ ॥

ਗੁਣ ਗਾਇ ਪ੍ਰਭੁ ਧਿਆਇ ਸਾਚਾ
ਸਗਲ ਇਛਾ ਪਾਈਆ ॥

ਗੁਰ ਚਰਣ ਲਾਗੇ ਸਦਾ ਜਾਗੇ ਮਨਿ
ਵਜੀਆ ਵਾਧਾਈਆ ॥

ਕਰੀ ਨਦਰਿ ਸੁਆਮੀ ਸੁਖਹ ਗਾਮੀ
ਹਲਤੁ ਪਲਤੁ ਸਵਾਰਿਆ ॥

ਬਿਨਵੰਤਿ ਨਾਨਕ ਨਿਤ ਨਾਮੁ
ਜਪੀਐ ਜੀਉ ਪਿੰਡੁ ਜਿਨਿ
ਧਾਰਿਆ ॥੪॥੪॥੭॥

ਸੂਹੀ ਮਹਲਾ ੫ ॥

ਭੈ ਸਾਗਰੇ ਭੈ ਸਾਗਰੁ ਤਰਿਆ ਹਰਿ
ਹਰਿ ਨਾਮੁ ਧਿਆਏ ਰਾਮ ॥

The home of sorrow and sin has been demolished, and all
affairs have been resolved.

When the Lord God so commands, misfortune is averted;
true righteousness, Dharma and charity flourish.

782

Meditate forever on your God, when you sleep and sit
and stand.

The Lord and Master is the treasure of virtue, the ocean of
peace; He pervades the water, the land and the sky.

Servant Nanak has entered God's Sanctuary; there is no
other than Him. ||3||

My home is made, the garden and pool are made, and my
Sovereign Lord God has met me.

My mind is adorned, and my friends rejoice; I sing the
songs of joy, and the Glorious Praises of the Lord.

Singing the Glorious Praises of the True Lord God, all
desires are fulfilled.

Those who are attached to the Guru's Feet are always
awake and aware; His Praises resound and resonate
through their minds.

My Lord and Master, the bringer of peace, has blessed me
with His Grace; He has arranged this world, and the world
hereafter for me.

Prays Nanak, chant the Naam, the Name of the Lord
forever; He is the Support of the body and soul. ||4||4||7||

Soohee, Fifth Mahalaa:

The terrifying world-ocean, the terrifying world-ocean - I
have crossed over it, meditating on the Naam, the Name of
the Lord, Har, Har.

ਬੋਹਿਥੜਾ ਹਰਿ ਚਰਣ ਅਰਾਧੇ ਮਿਲਿ
ਸਤਿਗੁਰ ਪਾਰਿ ਲਘਾਏ ਰਾਮ ॥

ਗੁਰ ਸਬਦੀ ਤਰੀਐ ਬਹੁੜਿ ਨ
ਮਰੀਐ ਚੁਕੈ ਆਵਣ ਜਾਣਾ ॥

ਜੇ ਕਿਛੁ ਕਰੈ ਸੋਈ ਭਲ ਮਾਨਉ ਤਾ
ਮਨੁ ਸਹਜਿ ਸਮਾਣਾ ॥

ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ
ਸਾਗਰ ਸਰਣੀ ਪਾਏ ॥

ਹਰਿ ਸਿਮਰਿ ਸਿਮਰਿ ਨਾਨਕ ਰੰਗਿ
ਰਾਤਾ ਮਨ ਕੀ ਚਿੰਤ ਮਿਟਾਏ ॥੧॥

ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ
ਹਰਿ ਸਾਜਨ ਵਸਗਤਿ ਕੀਨੇ ਰਾਮ ॥

ਆਪਨੜਾ ਮਨੁ ਆਗੈ ਧਰਿਆ
ਸਰਬਸੁ ਠਾਕੁਰਿ ਦੀਨੇ ਰਾਮ ॥

ਕਰਿ ਅਪੁਨੀ ਦਾਸੀ ਮਿਟੀ ਉਦਾਸੀ
ਹਰਿ ਮੰਦਰਿ ਥਿਤਿ ਪਾਈ ॥

ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ
ਵਿਛੁੜਿ ਕਬਹੂ ਨ ਜਾਈ ॥

ਸਾ ਵਡਭਾਗਣਿ ਸਦਾ ਸੋਹਾਗਣਿ
ਰਾਮ ਨਾਮ ਗੁਣ ਚੀਨੇ ॥

ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ
ਮਹਾ ਰਸਿ ਭੀਨੇ ॥੨॥

ਅਨਦ ਬਿਨੋਦ ਭਏ ਨਿਤ ਸਖੀਏ
ਮੰਗਲ ਸਦਾ ਹਮਾਰੈ ਰਾਮ ॥

ਆਪਨੜੈ ਪ੍ਰਭਿ ਆਪਿ ਸੀਗਾਰੀ
ਸੋਭਾਵੰਤੀ ਨਾਰੇ ਰਾਮ ॥

ਸਹਜ ਸੁਭਾਇ ਭਏ ਕਿਰਪਾਲਾ ਗੁਣ
ਅਵਗਣ ਨ ਬੀਚਾਰਿਆ ॥

ਕੰਠਿ ਲਗਾਇ ਲੀਏ ਜਨ ਅਪੁਨੇ
ਰਾਮ ਨਾਮ ਉਰਿ ਧਾਰਿਆ ॥

I worship and adore the Lord's Feet, the boat to carry me
across. Meeting the True Guru, I am carried over.

Through the Word of the Guru's Shabad, I cross over, and
I shall not die again; my comings and goings are ended.

Whatever He does, I accept as good, and my mind merges
in celestial peace.

Neither pain, nor hunger, nor disease afflicts me. I have
found the Sanctuary of the Lord, the ocean of peace.

Meditating, meditating in remembrance on the Lord,
Nanak is imbued with His Love; his mind's anxieties are
dispelled. ||1||

The humble Saints have implanted the Lord's Mantra
within me, and the Lord, my Best Friend, has come under
my power.

I have dedicated my mind to my Lord and Master, and
offered it to Him, and He has blessed me with everything.

He has made me His hand-maiden and slave; my sadness
is dispelled, and in the Lord's Temple, I have found
stability.

My joy and bliss are in meditating on my True God; I shall
never be separated from Him again.

She alone is very fortunate, and a true soul-bride, who
contemplates the Glorious Vision of the Lord's Name.

Says Nanak, I am imbued with His Love, drenched in the
supreme, sublime essence of His Love. ||2||

I am in continual bliss and ecstasy, O my companions; I
sing the songs of joy forever.

God Himself has embellished her, and she has become His
virtuous soul-bride.

With natural ease, He has become Merciful to her. He does
not consider her merits or demerits.

He hugs His humble servants close in His Loving
Embrace; they enshrine the Lord's Name in their hearts.

ਮਾਨ ਮੋਹ ਮਦ ਸਗਲ ਬਿਆਪੀ
ਕਰਿ ਕਿਰਪਾ ਆਪਿ ਨਿਵਾਰੇ ॥
ਕਹੁ ਨਾਨਕ ਭੈ ਸਾਗਰੁ ਤਰਿਆ
ਪੂਰਨ ਕਾਜ ਹਮਾਰੇ ॥੩॥

ਗੁਣ ਗੋਪਾਲ ਗਾਵਹੁ ਨਿਤ ਸਖੀਹੋ
ਸਗਲ ਮਨੋਰਥ ਪਾਏ ਰਾਮ ॥

ਸਫਲ ਜਨਮੁ ਹੋਆ ਮਿਲਿ ਸਾਧੂ
ਏਕੰਕਾਰੁ ਧਿਆਏ ਰਾਮ ॥

ਜਪਿ ਏਕ ਪ੍ਰਭੂ ਅਨੇਕ ਰਵਿਆ
ਸਰਬ ਮੰਡਲਿ ਛਾਇਆ ॥

ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ
ਬ੍ਰਹਮੁ ਦ੍ਰਿਸਟੀ ਆਇਆ ॥

ਜਲਿ ਥਲਿ ਮਹੀਅਲਿ ਪੂਰਿ ਪੂਰਨ
ਤਿਸੁ ਬਿਨਾ ਨਹੀ ਜਾਏ ॥

੭੮੩

ਪੇਖਿ ਦਰਸਨੁ ਨਾਨਕ ਬਿਗਸੇ ਆਪਿ
ਲਏ ਮਿਲਾਏ ॥੪॥੫॥੮॥

ਸੂਹੀ ਮਹਲਾ ੫ ॥

ਅਬਿਚਲ ਨਗਰੁ ਗੋਬਿੰਦ ਗੁਰੂ ਕਾ
ਨਾਮੁ ਜਪਤ ਸੁਖੁ ਪਾਇਆ ਰਾਮ ॥

ਮਨ ਇਛੇ ਸੇਈ ਫਲ ਪਾਏ ਕਰਤੈ
ਆਪਿ ਵਸਾਇਆ ਰਾਮ ॥

ਕਰਤੈ ਆਪਿ ਵਸਾਇਆ ਸਰਬ ਸੁਖ
ਪਾਇਆ ਪੁਤ ਭਾਈ ਸਿਖ ਬਿਗਾਸੇ ॥

ਗੁਣ ਗਾਵਹਿ ਪੂਰਨ ਪਰਮੇਸੁਰ
ਕਾਰਜੁ ਆਇਆ ਰਾਸੇ ॥

ਪ੍ਰਭੁ ਆਪਿ ਸੁਆਮੀ ਆਪੇ ਰਖਾ
ਆਪਿ ਪਿਤਾ ਆਪਿ ਮਾਇਆ ॥

ਕਹੁ ਨਾਨਕ ਸਤਿਗੁਰ ਬਲਿਹਾਰੀ
ਜਿਨਿ ਏਹੁ ਥਾਨੁ ਸੁਹਾਇਆ ॥੧॥

Everyone is engrossed in arrogant pride, attachment and intoxication; in His Mercy, He has freed me of them.

Says Nanak, I have crossed over the terrifying world-ocean, and all my affairs are perfectly resolved. ||3||

Continually sing the Glorious Praises of the World-Lord, O my companions; all your wishes shall be granted.

Life becomes fruitful, meeting with the Holy Saints, and meditating on the One God, the Creator of the Universe.

Chant, and meditate on the One God, who permeates and pervades the many beings of the whole Universe.

God created it, and God spreads through it everywhere. Everywhere I look, I see God.

The Perfect Lord is perfectly pervading and permeating the water, the land and the sky; there is no place without Him.

783

Beholding the Blessed Vision of His Darshan, Nanak has blossomed forth; the Lord has united him in Union. ||4||5||8||

Soohee, Fifth Mahalaa:

Eternal and immovable is the City of God and Guru; chanting His Name, I have found peace.

I have obtained the fruits of my mind's desires; the Creator Himself established it.

The Creator Himself established it. I have found total peace; my children, siblings and Sikhs have all blossomed forth in bliss.

Singing the Glorious Praises of the Perfect Transcendent Lord, my affairs have come to be resolved.

God Himself is my Lord and Master. He Himself is my Saving Grace; He Himself is my father and mother.

Says Nanak, I am a sacrifice to the True Guru, who has embellished and adorned this place. ||1||

ਘਰ ਮੰਦਰ ਹਟਨਾਲੇ ਸੋਹੇ ਜਿਸੁ
ਵਿਚਿ ਨਾਮੁ ਨਿਵਾਸੀ ਰਾਮ ॥

ਸੰਤ ਭਗਤ ਹਰਿ ਨਾਮੁ ਅਰਾਧਹਿ
ਕਟੀਐ ਜਮ ਕੀ ਫਾਸੀ ਰਾਮ ॥

ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ
ਹਰਿ ਹਰਿ ਨਾਮੁ ਧਿਆਏ ॥

ਸਗਲ ਸਮਗ੍ਰੀ ਪੂਰਨ ਹੋਈ ਮਨ
ਇਛੇ ਫਲ ਪਾਏ ॥

ਸੰਤ ਸਜਨ ਸੁਖਿ ਮਾਣਹਿ ਰਲੀਆ
ਦੁਖ ਦਰਦ ਭ੍ਰਮ ਨਾਸੀ ॥

ਸਬਦਿ ਸਵਾਰੇ ਸਤਿਗੁਰਿ ਪੂਰੈ
ਨਾਨਕ ਸਦ ਬਲਿ ਜਾਸੀ ॥੨॥

ਦਾਤਿ ਖਸਮ ਕੀ ਪੂਰੀ ਹੋਈ ਨਿਤ
ਨਿਤ ਚੜੈ ਸਵਾਈ ਰਾਮ ॥

ਪਾਰਬ੍ਰਹਮਿ ਖਸਮਾਨਾ ਕੀਆ ਜਿਸ
ਦੀ ਵਡੀ ਵਡਿਆਈ ਰਾਮ ॥

ਆਦਿ ਜੁਗਾਦਿ ਭਗਤਨ ਕਾ ਰਾਖਾ
ਸੋ ਪ੍ਰਭੁ ਭਇਆ ਦਇਆਲਾ ॥

ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ
ਆਪੇ ਕਰਿ ਪ੍ਰਤਿਪਾਲਾ ॥

ਦਹ ਦਿਸ ਪੂਰਿ ਰਹਿਆ ਜਸੁ
ਸੁਆਮੀ ਕੀਮਤਿ ਕਹਣੁ ਨ ਜਾਈ ॥

ਕਹੁ ਨਾਨਕ ਸਤਿਗੁਰ ਬਲਿਹਾਰੀ
ਜਿਨਿ ਅਬਿਚਲ ਨੀਵ ਰਖਾਈ ॥੩॥

ਗਿਆਨ ਧਿਆਨ ਪੂਰਨ ਪਰਮੇਸੁਰ
ਹਰਿ ਹਰਿ ਕਥਾ ਨਿਤ ਸੁਣੀਐ
ਰਾਮ ॥

ਅਨਹਦ ਚੋਜ ਭਗਤ ਭਵ ਭੰਜਨ
ਅਨਹਦ ਵਾਜੇ ਧੁਨੀਐ ਰਾਮ ॥

ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ
ਗੋਸਟਿ ਨਿਤ ਹੋਵੈ ॥

Homes, mansions, stores and markets are beautiful, when
the Lord's Name abides within.

The Saints and devotees worship the Lord's Name in
adoration, and the noose of Death is cut away.

The noose of Death is cut away, meditating on the Name
of the Eternal, Unchanging Lord, Har, Har.

Everything is perfect for them, and they obtain the fruits of
their mind's desires.

The Saints and friends enjoy peace and pleasure; their
pain, suffering and doubts are dispelled.

The Perfect True Guru has embellished them with the Word
of the Shabad; Nanak is forever a sacrifice to them. ||2||

The gift of our Lord and Master is perfect; it increases day
by day.

The Supreme Lord God has made me His own; His Glorious
Greatness is so great!

From the very beginning, and throughout the ages, He is the
Protector of His devotees; God has become merciful to me.

All beings and creatures now dwell in peace; God Himself
cherishes and cares for them.

The Praises of the Lord and Master are totally pervading in
the ten directions; I cannot express His worth.

Says Nanak, I am a sacrifice to the True Guru, who has
laid this eternal foundation. ||3||

The spiritual wisdom and meditation of the Perfect
Transcendent Lord, and the Sermon of the Lord, Har, Har,
are continually heard there.

The devotees of the Lord, the Destroyer of fear, play
endlessly there, and the unstruck melody resounds and
vibrates there.

The unstruck melody resounds and resonates, and the
Saints contemplate the essence of reality; this discourse is
their daily routine.

ਹਰਿ ਨਾਮੁ ਅਰਾਧਹਿ ਮੈਲੁ ਸਭ
ਕਾਟਹਿ ਕਿਲਵਿਖ ਸਗਲੇ ਖੋਵੈ ॥

They worship the Lord's Name, and all their filth is washed away; they rid themselves of all sins.

ਤਹ ਜਨਮ ਨ ਮਰਣਾ ਆਵਣ ਜਾਣਾ
ਬਹੁਤਿ ਨ ਪਾਈਐ ਜੋਨੀਐ ॥

There is no birth or death there, no coming or going, and no entering into the womb of reincarnation again.

ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ
ਪ੍ਰਸਾਦਿ ਇਛੁ ਪੁਨੀਐ ॥੪॥੬॥੯॥

Nanak has found the Guru, the Transcendent Lord; by His Grace, desires are fulfilled. ||4||6||9||

ਸੂਹੀ ਮਹਲਾ ੫ ॥

Soohee, Fifth Mahalaa:

ਸੰਤਾ ਕੇ ਕਾਰਜਿ ਆਪਿ ਖਲੋਇਆ
ਹਰਿ ਕੰਮੁ ਕਰਾਵਣਿ ਆਇਆ
ਰਾਮ ॥

The Lord Himself has stood up to resolve the affairs of the Saints; He has come to complete their tasks.

ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ
ਅੰਮ੍ਰਿਤੁ ਜਲੁ ਛਾਇਆ ਰਾਮ ॥

The land is beautiful, and the pool is beautiful; within it is contained the Ambrosial Water.

ਅੰਮ੍ਰਿਤੁ ਜਲੁ ਛਾਇਆ ਪੂਰਨ ਸਾਜੁ
ਕਰਾਇਆ ਸਗਲ ਮਨੋਰਥ ਪੂਰੇ ॥

The Ambrosial Water is filling it, and my job is perfectly complete; all my desires are fulfilled.

ਜੈ ਜੈ ਕਾਰੁ ਭਇਆ ਜਗ ਅੰਤਰਿ
ਲਾਥੇ ਸਗਲ ਵਿਸੂਰੇ ॥

Congratulations are pouring in from all over the world; all my sorrows are eliminated.

ਪੁਰਨ ਪੁਰਖ ਅਚੁਤ ਅਬਿਨਾਸੀ ਜਸੁ
ਵੈਦ ਪੁਰਾਣੀ ਗਾਇਆ ॥

The Vedas and the Puraanas sing the Praises of the Perfect, Unchanging, Imperishable Primal Lord.

ਅਪਨਾ ਬਿਰਦੁ ਰਖਿਆ ਪਰਮੇਸਰਿ
ਨਾਨਕ ਨਾਮੁ ਧਿਆਇਆ ॥੧॥

The Transcendent Lord has kept His promise, and confirmed His nature; Nanak meditates on the Naam, the Name of the Lord. ||1||

ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ
ਤੋਟਿ ਨ ਆਵੈ ਕਾਈ ਰਾਮ ॥

The Creator has given me the nine treasures, wealth and spiritual powers, and I do not lack anything.

੭੮੪

784

ਖਾਤ ਖਰਚਤ ਬਿਲਛੁਤ ਸੁਖੁ
ਪਾਇਆ ਕਰਤੇ ਕੀ ਦਾਤਿ
ਸਵਾਈ ਰਾਮ ॥

Eating, spending and enjoying, I have found peace; the gifts of the Creator Lord continually increase.

ਦਾਤਿ ਸਵਾਈ ਨਿਖੁਟਿ ਨ ਜਾਈ
ਅੰਤਰਜਾਮੀ ਪਾਇਆ ॥

His gifts increase and shall never be exhausted; I have found the Inner-knower, the Searcher of hearts.

ਕੋਟਿ ਬਿਘਨ ਸਗਲੇ ਉਠਿ ਨਾਠੇ
ਦੁਖੁ ਨ ਨੇੜੈ ਆਇਆ ॥

Millions of obstacles have all been removed, and pain does not even approach me.

ਸਾਂਤਿ ਸਹਜ ਆਨੰਦ ਘਨੇਰੇ ਬਿਨਸੀ
ਭੂਖ ਸਬਾਈ ॥

Tranquility, peace, poise and bliss in abundance prevail,
and all my hunger is satisfied.

ਨਾਨਕ ਗੁਣ ਗਾਵਹਿ ਸੁਆਮੀ
ਕੇ ਅਚਰਜੁ ਜਿਸੁ ਵਡਿਆਈ
ਰਾਮ ॥੨॥

Nanak sings the Glorious Praises of his Lord and Master,
whose Glorious Greatness is wonderful and amazing. ||2||

ਜਿਸ ਕਾ ਕਾਰਜੁ ਤਿਨ ਹੀ ਕੀਆ
ਮਾਣਸੁ ਕਿਆ ਵੇਚਾਰਾ ਰਾਮ ॥

It was His job, and He has done it; what can the mere
mortal being do?

ਭਗਤ ਸੋਹਨਿ ਹਰਿ ਕੇ ਗੁਣ ਗਾਵਹਿ
ਸਦਾ ਕਰਹਿ ਜੈਕਾਰਾ ਰਾਮ ॥

The devotees are adorned, singing the Glorious Praises of
the Lord; they proclaim His eternal victory.

ਗੁਣ ਗਾਇ ਗੋਬਿੰਦ ਅਨਦ ਉਪਜੇ
ਸਾਧਸੰਗਤਿ ਸੰਗਿ ਬਨੀ ॥

Singing the Glorious Praises of the Lord of the Universe,
bliss wells up, and we are friends with the Saadh Sangat,
the Company of the Holy.

ਜਿਨਿ ਉਦਮੁ ਕੀਆ ਤਾਲ ਕੇਰਾ
ਤਿਸ ਕੀ ਉਪਮਾ ਕਿਆ ਗਨੀ ॥

He who made the effort to construct this sacred pool - how
can his praises be recounted?

ਅਠਸਠਿ ਤੀਰਥ ਪੁੰਨ ਕਿਰਿਆ
ਮਹਾ ਨਿਰਮਲ ਚਾਰਾ ॥

The merits of the sixty-eight sacred shrines of pilgrimage,
charity, good deeds and immaculate lifestyle, are found in
this sacred pool.

ਪਤਿਤ ਪਾਵਨੁ ਬਿਰਦੁ ਸੁਆਮੀ
ਨਾਨਕ ਸਬਦ ਅਧਾਰਾ ॥੩॥

It is the natural way of the Lord and Master to purify
sinners; Nanak takes the Support of the Word of the
Shabad. ||3||

ਗੁਣ ਨਿਧਾਨ ਮੇਰਾ ਪ੍ਰਭੁ ਕਰਤਾ
ਉਸਤਤਿ ਕਉਨੁ ਕਰੀਜੈ ਰਾਮ ॥

The treasure of virtue is my God, the Creator Lord; what
Praises of Yours should I sing, O Lord?

ਸੰਤਾ ਕੀ ਬੇਨੰਤੀ ਸੁਆਮੀ ਨਾਮੁ
ਮਹਾ ਰਸੁ ਦੀਜੈ ਰਾਮ ॥

The prayer of the Saints is, "O Lord and Master, please
bless us with the supreme, sublime essence of Your
Name."

ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ
ਇਕ ਖਿਨੋ ॥

Please, grant us Your Name, grant us this blessing, and do
not forget us, even for an instant.

ਗੁਣ ਗੋਪਾਲ ਉਚਰੁ ਰਸਨਾ ਸਦਾ
ਗਾਈਐ ਅਨਦਿਨੋ ॥

Chant the Glorious Praises of the World-Lord, O my
tongue; sing them forever, night and day.

ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ
ਤਨੁ ਅੰਮ੍ਰਿਤ ਭੀਜੈ ॥

One who enshrines love for the Naam, the Name of the
Lord, his mind and body are drenched with Ambrosial
Nectar.

ਬਿਨਵੰਤਿ ਨਾਨਕ ਇਛੁ ਪੁੰਨੀ ਪੇਖਿ
ਦਰਸਨੁ ਜੀਜੈ ॥੪॥੭॥੧੦॥

Prays Nanak, my desires have been fulfilled; gazing upon
the Blessed Vision of the Lord, I live. ||4||7||10||

ਰਾਗੁ ਸੂਹੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥

ਮਿਠ ਬੋਲੜਾ ਜੀ ਹਰਿ ਸਜਣੁ
ਸੁਆਮੀ ਮੇਰਾ ॥

ਹਉ ਸੰਮਲਿ ਥਕੀ ਜੀ ਓਹੁ ਕਦੇ ਨ
ਬੋਲੈ ਕਉਰਾ ॥

ਕਉੜਾ ਬੋਲਿ ਨ ਜਾਨੈ ਪੂਰਨ
ਭਗਵਾਨੈ ਅਉਗਣੁ ਕੋ ਨ
ਚਿਤਾਰੇ ॥

ਪਤਿਤ ਪਾਵਨੁ ਹਰਿ ਬਿਰਦੁ ਸਦਾਏ
ਇਕੁ ਤਿਲੁ ਨਹੀ ਭੰਨੈ ਘਾਲੇ ॥

ਘਟ ਘਟ ਵਾਸੀ ਸਰਬ ਨਿਵਾਸੀ
ਨੇਰੈ ਹੀ ਤੇ ਨੇਰਾ ॥

ਨਾਨਕ ਦਾਸੁ ਸਦਾ ਸਰਣਾਗਤਿ ਹਰਿ
ਅੰਮ੍ਰਿਤ ਸਜਣੁ ਮੇਰਾ ॥੧॥

ਹਉ ਬਿਸਮੁ ਭਈ ਜੀ ਹਰਿ ਦਰਸਨੁ
ਦੇਖਿ ਅਪਾਰਾ ॥

ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ
ਕਮਲ ਪਗ ਛਾਰਾ ॥

ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ
ਜੇਵਡੁ ਅਵਰੁ ਨ ਕੋਈ ॥

ਆਦਿ ਅੰਤਿ ਮਧਿ ਪ੍ਰਭੁ ਰਵਿਆ
ਜਲਿ ਥਲਿ ਮਹੀਅਲਿ ਸੋਈ ॥

ਚਰਨ ਕਮਲ ਜਪਿ ਸਾਗਰੁ ਤਰਿਆ
ਭਵਜਲ ਉਤਰੇ ਪਾਰਾ ॥

ਨਾਨਕ ਸਰਣਿ ਪੂਰਨ ਪਰਮੇਸੁਰ
ਤੇਰਾ ਅੰਤੁ ਨ ਪਾਰਾਵਾਰਾ ॥੨॥

ਹਉ ਨਿਮਖ ਨ ਛੋਡਾ ਜੀ ਹਰਿ
ਪ੍ਰੀਤਮ ਪ੍ਰਾਨ ਅਧਾਰੋ ॥

ਗੁਰਿ ਸਤਿਗੁਰ ਕਹਿਆ ਜੀ ਸਾਚਾ
ਅਗਮ ਬੀਚਾਰੋ ॥

Raag Soohi, Fifth Mahalaa, Chhant:

One Universal Creator God.

By The Grace Of The True Guru:

My Dear Lord and Master, my Friend, speaks so sweetly.

I have grown weary of testing Him, but still, He never speaks harshly to me.

He does not know any bitter words; the Perfect Lord God does not even consider my faults and demerits.

It is the Lord's natural way to purify sinners; He does not overlook even an iota of service.

He dwells in each and every heart, pervading everywhere; He is the nearest of the near.

Slave Nanak seeks His Sanctuary forever; the Lord is my Ambrosial Friend. ||1||

I am wonder-struck, gazing upon the incomparable Blessed Vision of the Lord's Darshan.

My Dear Lord and Master is so beautiful; I am the dust of His Lotus Feet.

Gazing upon God, I live, and I am at peace; no one else is as great as He is.

Present at the beginning, end and middle of time, He pervades the sea, the land and the sky.

Meditating on His Lotus Feet, I have crossed over the sea, the terrifying world-ocean.

Nanak seeks the Sanctuary of the Perfect Transcendent Lord; You have no end or limitation, Lord. ||2||

I shall not forsake, even for an instant, my Dear Beloved Lord, the Support of the breath of life.

The Guru, the True Guru, has instructed me in the contemplation of the True, Inaccessible Lord.

ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ
ਜਨਮ ਮਰਣ ਦੁਖ ਨਾਠੇ ॥

ਸਹਜ ਸੂਖ ਆਨੰਦ ਘਨੇਰੇ ਹਉਮੈ
ਬਿਨਠੀ ਗਾਠੇ ॥

੭੮੫

ਸਭ ਕੈ ਮਧਿ ਸਭ ਹੂ ਤੇ ਬਾਹਰਿ
ਰਾਗ ਦੋਖ ਤੇ ਨਿਆਰੇ ॥

ਨਾਨਕ ਦਾਸ ਗੋਬਿੰਦ ਸਰਣਾਈ ਹਰਿ
ਪ੍ਰੀਤਮੁ ਮਨਹਿ ਸਧਾਰੇ ॥੩॥

ਮੈ ਖੋਜਤ ਖੋਜਤ ਜੀ ਹਰਿ ਨਿਹਚਲੁ
ਸੁ ਘਰੁ ਪਾਇਆ ॥

ਸਭਿ ਅਧੁਵ ਡਿਠੇ ਜੀਉ ਤਾ ਚਰਨ
ਕਮਲ ਚਿਤੁ ਲਾਇਆ ॥

ਪ੍ਰਭੁ ਅਬਿਨਾਸੀ ਹਉ ਤਿਸ ਕੀ
ਦਾਸੀ ਮਰੈ ਨ ਆਵੈ ਜਾਏ ॥

ਧਰਮ ਅਰਥ ਕਾਮ ਸਭਿ ਪੂਰਨ
ਮਨਿ ਚਿੰਦੀ ਇਛ ਪੁਜਾਏ ॥

ਸੂਤਿ ਸਿਮ੍ਰਿਤਿ ਗੁਨ ਗਾਵਹਿ
ਕਰਤੇ ਸਿਧ ਸਾਧਿਕ ਮੁਨਿ ਜਨ
ਧਿਆਇਆ ॥

ਨਾਨਕ ਸਰਨਿ ਕ੍ਰਿਪਾ ਨਿਧਿ
ਸੁਆਮੀ ਵਡਭਾਗੀ ਹਰਿ ਹਰਿ
ਗਾਇਆ ॥੩॥੧॥੧੧॥

ੴ ਸਤਿਗੁਰ ਪ੍ਰਸਾਦਿ ॥

ਵਾਰ ਸੂਹੀ ਕੀ ਸਲੋਕਾ ਨਾਲਿ
ਮਹਲਾ ੩ ॥

ਸਲੋਕੁ ਮਃ ੩ ॥

ਸੂਹੈ ਵੇਸਿ ਦੋਗਾਣੀ ਪਰ ਪਿਰੁ
ਰਾਵਣ ਜਾਇ ॥

Meeting with the humble, Holy Saint, I obtained the
Naam, the Name of the Lord, and the pains of birth and
death left me.

I have been blessed with peace, poise and abundant bliss,
and the knot of egotism has been untied.

785

He is inside all, and outside of all; He is untouched by love
or hate.

Slave Nanak has entered the Sanctuary of the Lord of the
Universe; the Beloved Lord is the Support of the mind. ||3||

I searched and searched, and found the immovable,
unchanging home of the Lord.

I have seen that everything is transitory and perishable,
and so I have linked my consciousness to the Lotus Feet of
the Lord.

God is eternal and unchanging, and I am just His hand-
maiden; He does not die, or come and go in reincarnation.

He is overflowing with Dharmic faith, wealth and success;
He fulfills the desires of the mind.

The Vedas and the Simritees sing the Praises of the
Creator, while the Siddhas, seekers and silent sages
meditate on Him.

Nanak has entered the Sanctuary of his Lord and Master,
the treasure of mercy; by great good fortune, he sings the
Praises of the Lord, Har, Har. ||4||1||11||

One Universal Creator God.

By The Grace Of The True Guru:

Vaar Of Soohee, With Shaloks Of The Third Mahalaa:

Shalok, Third Mahalaa:

In her red robes, the discarded bride goes out, seeking
enjoyment with another's husband.

ਪਿਰੁ ਛੋਡਿਆ ਘਰਿ ਆਪਣੈ ਮੋਹੀ
ਦੂਜੈ ਭਾਇ ॥

She leaves the husband of her own home, enticed by her
love of duality.

ਮਿਠਾ ਕਰਿ ਕੈ ਖਾਇਆ ਬਹੁ
ਸਾਦਹੁ ਵਧਿਆ ਰੋਗੁ ॥

She finds it sweet, and eats it up; her excessive sensuality
only makes her disease worse.

ਸੁਪੁ ਭਤਾਰੁ ਹਰਿ ਛੋਡਿਆ ਫਿਰਿ
ਲਗਾ ਜਾਇ ਵਿਜੋਗੁ ॥

She forsakes the Lord, her sublime Husband, and then
later, she suffers the pain of separation from Him.

ਗੁਰਮੁਖਿ ਹੋਵੈ ਸੁ ਪਲਟਿਆ ਹਰਿ
ਰਾਤੀ ਸਾਜਿ ਸੀਗਾਰਿ ॥

But she who becomes Gurmukh, turns away from
corruption and adorns herself, attuned to the Love of
the Lord.

ਸਹਜਿ ਸਚੁ ਪਿਰੁ ਰਾਵਿਆ ਹਰਿ
ਨਾਮਾ ਉਰ ਧਾਰਿ ॥

She enjoys her celestial Husband Lord, and enshrines the
Lord's Name within her heart.

ਆਗਿਆਕਾਰੀ ਸਦਾ ਸ਼ੋਹਾਗਣਿ
ਆਪਿ ਮੇਲੀ ਕਰਤਾਰਿ ॥

She is humble and obedient; she is His virtuous bride
forever; the Creator unites her with Himself.

ਨਾਨਕ ਪਿਰੁ ਪਾਇਆ ਹਰਿ ਸਾਚਾ
ਸਦਾ ਸ਼ੋਹਾਗਣਿ ਨਾਰਿ ॥੧॥

O Nanak, she who has obtained the True Lord as her
husband, is a happy soul-bride forever. ||1||

ਮਃ ੩ ॥

Third Mahalaa:

ਸੂਹਵੀਏ ਨਿਮਾਣੀਏ ਸੋ ਸਹੁ ਸਦਾ
ਸਮਾਲਿ ॥

O meek, red-robed bride, keep your Husband Lord always
in your thoughts.

ਨਾਨਕ ਜਨਮੁ ਸਵਾਰਹਿ ਆਪਣਾ
ਕੁਲੁ ਭੀ ਛੁਟੀ ਨਾਲਿ ॥੨॥

O Nanak, your life shall be embellished, and your
generations shall be saved along with you. ||2||

ਪਉੜੀ ॥

Pauree:

ਆਪੇ ਤਖਤੁ ਰਚਾਇਓਨੁ ਆਕਾਸ
ਪਤਾਲਾ ॥

He Himself established His throne, in the Akaashic ethers
and the nether worlds.

ਹੁਕਮੇ ਧਰਤੀ ਸਾਜੀਅਨੁ ਸਚੀ
ਧਰਮ ਸਾਲਾ ॥

By the Hukam of His Command, He created the earth, the
true home of Dharma.

ਆਪਿ ਉਪਾਇ ਖਪਾਇਦਾ ਸਚੇ
ਦੀਨ ਦਇਆਲਾ ॥

He Himself created and destroys; He is the True Lord,
merciful to the meek.

ਸਭਨਾ ਰਿਜਕੁ ਸੰਬਾਹਿਦਾ ਤੇਰਾ
ਹੁਕਮੁ ਨਿਰਾਲਾ ॥

You give sustenance to all; how wonderful and unique is
the Hukam of Your Command!

ਆਪੇ ਆਪਿ ਵਰਤਦਾ ਆਪੇ
ਪ੍ਰਤਿਪਾਲਾ ॥੧॥

You Yourself are permeating and pervading; You Yourself
are the Cherisher. ||1||

ਸਲੋਕੁ ਮਃ ੩ ॥

ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ
ਸਚੁ ਨਾਉ ॥

ਸਤਿਗੁਰੁ ਅਪਣਾ ਮਨਾਇ ਲੈ
ਰੂਪੁ ਚੜੀ ਤਾ ਅਗਲਾ ਦੂਜਾ ਨਾਹੀ
ਥਾਉ ॥

ਐਸਾ ਸੀਗਾਰੁ ਬਣਾਇ ਤੁ ਮੈਲਾ
ਕਦੇ ਨ ਹੋਵਈ ਅਹਿਨਿਸਿ ਲਾਗੈ
ਭਾਉ ॥

ਨਾਨਕ ਸੋਹਾਗਣਿ ਕਾ ਕਿਆ ਚਿਹਨੁ
ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ
ਮਾਹਿ ਸਮਾਇ ॥੧॥

ਮਃ ੩ ॥

ਲੋਕਾ ਵੇ ਹਉ ਸੂਹਵੀ ਸੂਹਾ ਵੇਸੁ
ਕਰੀ ॥

ਵੇਸੀ ਸਹੁ ਨ ਪਾਈਐ ਕਰਿ ਕਰਿ
ਵੇਸ ਰਹੀ ॥

ਨਾਨਕ ਤਿਨੀ ਸਹੁ ਪਾਇਆ ਜਿਨੀ
ਗੁਰ ਕੀ ਸਿਖ ਸੁਣੀ ॥

ਜੇ ਤਿਸੁ ਭਾਵੈ ਸੇ ਥੀਐ ਇਨ ਬਿਧਿ
ਕੰਤ ਮਿਲੀ ॥੨॥

੭੮੬

ਪਉੜੀ ॥

ਹੁਕਮੀ ਸ੍ਰਿਸਟਿ ਸਾਜੀਅਨੁ ਬਹੁ
ਭਿਤਿ ਸੰਸਾਰਾ ॥

ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ
ਅਲਖ ਅਪਾਰਾ ॥

ਇਕਨਾ ਨੇ ਤੂ ਮੇਲਿ ਲੈਹਿ ਗੁਰ
ਸਬਦਿ ਬੀਚਾਰਾ ॥

ਸਚਿ ਰਤੇ ਸੇ ਨਿਰਮਲੇ ਹਉਮੈ ਤਜਿ
ਵਿਕਾਰਾ ॥

Shalok, Third Mahalaa:

The red-robed woman becomes a happy soul-bride, only when she accepts the True Name.

Become pleasing to your True Guru, and you shall be totally beautified; otherwise, there is no place of rest.

So decorate yourself with the decorations that will never stain, and love the Lord day and night.

O Nanak, what is the character of the happy soul-bride? Within her, is Truth; her face is bright and radiant, and she is absorbed in her Lord and Master. ||1||

Third Mahalaa:

O people: I am in red, dressed in a red robe.

But my Husband Lord is not obtained by any robes; I have tried and tried, and given up wearing robes.

O Nanak, they alone obtain their Husband Lord, who listen to the Guru's Teachings.

Whatever pleases Him, happens. In this way, the Husband Lord is met. ||2||

786

Pauree:

By His Command, He created the creation, the world with its many species of beings.

I do not know how great Your Command is, O Unseen and Infinite True Lord.

You join some with Yourself; they reflect on the Word of the Guru's Shabad.

Those who are imbued with the True Lord are immaculate and pure; they conquer egotism and corruption.

ਜਿਸ ਤੂ ਮੇਲਹਿ ਸੋ ਤੁਧੁ ਮਿਲੈ ਸੋਈ
ਸਚਿਆਰਾ ॥੨॥

He alone is united with You, whom You unite with
Yourself; he alone is true. ||2||

ਸਲੋਕੁ ਮਃ ੩ ॥

Shalok, Third Mahalaa:

ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ
ਦੁਰਮਤਿ ਦੂਜਾ ਭਾਉ ॥

O red-robed woman, the whole world is red, engrossed in
evil-mindedness and the love of duality.

ਖਿਨ ਮਹਿ ਝੂਠੁ ਸਭੁ ਬਿਨਸਿ ਜਾਇ
ਜਿਉ ਟਿਕੈ ਨ ਬਿਰਖ ਕੀ ਛਾਉ ॥

In an instant, this falsehood totally vanishes; like the shade
of a tree, it is gone.

ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ
ਮਜੀਠ ਸਚੜਾਉ ॥

The Gurmukh is the deepest crimson of crimson, dyed in
the permanent color of the Lord's Love.

ਉਲਟੀ ਸਕਤਿ ਸਿਵੈ ਘਰਿ ਆਈ
ਮਨਿ ਵਸਿਆ ਹਰਿ ਅੰਮ੍ਰਿਤੁ ਨਾਉ ॥

She turns away from Maya, and enters the celestial home
of the Lord; the Ambrosial Name of the Lord dwells
within her mind.

ਨਾਨਕ ਬਲਿਹਾਰੀ ਗੁਰ ਆਪਣੇ ਜਿਤੁ
ਮਿਲਿਐ ਹਰਿ ਗੁਣ ਗਾਉ ॥੧॥

O Nanak, I am a sacrifice to my Guru; meeting Him, I sing
the Glorious Praises of the Lord. ||1||

ਮਃ ੩ ॥

Third Mahalaa:

ਸੂਹਾ ਰੰਗੁ ਵਿਕਾਰੁ ਹੈ ਕੰਤੁ ਨ
ਪਾਇਆ ਜਾਇ ॥

The red color is vain and useless; it cannot help you obtain
your Husband Lord.

ਇਸੁ ਲਹਦੇ ਬਿਲਮ ਨ ਹੋਵਈ ਰੰਡ
ਬੈਠੀ ਦੂਜੈ ਭਾਇ ॥

This color does not take long to fade; she who loves
duality, ends up a widow.

ਮੁਧ ਇਆਣੀ ਦੁੰਮਣੀ ਸੂਹੈ ਵੇਸਿ
ਲੁਭਾਇ ॥

She who loves to wear her red dress is foolish and double-
minded.

ਸਬਦਿ ਸਚੈ ਰੰਗੁ ਲਾਲੁ ਕਰਿ ਭੈ
ਭਾਇ ਸੀਗਾਰੁ ਬਣਾਇ ॥

So make the True Word of the Shabad your red dress,
and let the Fear of God, and the Love of God, be your
ornaments and decorations.

ਨਾਨਕ ਸਦਾ ਸੋਹਾਗਣੀ ਜਿ ਚਲਨਿ
ਸਤਿਗੁਰ ਭਾਇ ॥੨॥

O Nanak, she is a happy soul-bride forever, who walks in
harmony with the Will of the True Guru. ||2||

ਪਉੜੀ ॥

Pauree:

ਆਪੇ ਆਪਿ ਉਪਾਇਅਨੁ ਆਪਿ
ਕੀਮਤਿ ਪਾਈ ॥

He Himself created Himself, and He Himself evaluates
Himself.

ਤਿਸ ਦਾ ਅੰਤੁ ਨ ਜਾਪਈ ਗੁਰ
ਸਬਦਿ ਬੁਝਾਈ ॥

His limits cannot be known; through the Word of the
Guru's Shabad, He is understood.

ਮਾਇਆ ਮੋਹੁ ਗੁਬਾਰੁ ਹੈ ਦੂਜੈ
ਭਰਮਾਈ ॥

ਮਨਮੁਖ ਠਉਰ ਨ ਪਾਇਨੀ ਫਿਰਿ
ਆਵੈ ਜਾਈ ॥

ਜੇ ਤਿਸੁ ਭਾਵੈ ਸੇ ਥੀਐ ਸਭ ਚਲੈ
ਰਜਾਈ ॥੩॥

ਸਲੋਕੁ ਮਃ ੩ ॥

ਸੂਹੈ ਵੇਸਿ ਕਾਮਣਿ ਕੁਲਖਣੀ ਜੋ
ਪ੍ਰਭ ਛੋਡਿ ਪਰ ਪੁਰਖ ਧਰੇ
ਪਿਆਰੁ ॥

ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ
ਮਨਮੁਖਿ ਕਰਮ ਖੁਆਰੁ ॥

ਜਿਸੁ ਪੂਰਬਿ ਹੋਵੈ ਲਿਖਿਆ ਤਿਸੁ
ਸਤਿਗੁਰੁ ਮਿਲੈ ਭਤਾਰੁ ॥

ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ
ਪਹਿਰੈ ਖਿਮਾ ਸੀਗਾਰੁ ॥

ਪੇਈਐ ਸਾਹੁਰੈ ਬਹੁ ਸੋਭਾ ਪਾਏ
ਤਿਸੁ ਪੂਜ ਕਰੇ ਸਭੁ ਸੈਸਾਰੁ ॥

ਓਹ ਰਲਾਈ ਕਿਸੈ ਦੀ ਨਾ ਰਲੈ
ਜਿਸੁ ਰਾਵੈ ਸਿਰਜਨਹਾਰੁ ॥

ਨਾਨਕ ਗੁਰਮੁਖਿ ਸਦਾ ਸੁਹਾਗਣੀ
ਜਿਸੁ ਅਵਿਨਾਸੀ ਪੁਰਖੁ
ਭਰਤਾਰੁ ॥੧॥

ਮਃ ੧ ॥

ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ
ਗਲਿ ਹਾਰੁ ॥

ਸਚਾ ਰੰਗੁ ਮਜੀਠ ਕਾ ਗੁਰਮੁਖਿ
ਬ੍ਰਹਮ ਬੀਚਾਰੁ ॥

ਨਾਨਕ ਪ੍ਰੇਮ ਮਹਾ ਰਸੀ ਸਭਿ
ਬੁਰਿਆਈਆ ਛਾਰੁ ॥੨॥

In the darkness of attachment to Maya, the world wanders
in duality.

The self-willed manmukhs find no place of rest; they
continue coming and going.

Whatever pleases Him, that alone happens. All walk
according to His Will. ||3||

Shalok, Third Mahalaa:

The red-robed bride is vicious; she forsakes God, and
cultivates love for another man.

She has neither modesty or self-discipline; the self-willed
manmukh constantly tells lies, and is ruined by the bad
karma of evil deeds.

She who has such pre-ordained destiny, obtains the True
Guru as her Husband.

She discards all her red dresses, and wears the ornaments
of mercy and forgiveness around her neck.

In this world and the next, she receives great honor, and
the whole world worships her.

She who is enjoyed by her Creator Lord stands out, and
does not blend in with the crowd.

O Nanak, the Gurmukh is the happy soul-bride forever;
she has the Imperishable Lord God as her Husband. ||1||

First Mahalaa:

The red color is like a dream in the night; it is like a
necklace without a string.

The Gurmukhs take on the permanent color, contemplating
the Lord God.

O Nanak, with the supreme sublime essence of the Lord's
Love, all sins and evil deeds are turned to ashes. ||2||

ਪਉੜੀ ॥

ਇਹੁ ਜਗੁ ਆਪਿ ਉਪਾਇਓਨੁ ਕਰਿ
ਚੋਜ ਵਿਡਾਨੁ ॥

ਪੰਚ ਧਾਤੁ ਵਿਚਿ ਪਾਈਅਨੁ ਮੋਹੁ
ਝੂਠੁ ਗੁਮਾਨੁ ॥

ਆਵੈ ਜਾਇ ਭਵਾਈਐ ਮਨਮੁਖੁ
ਅਗਿਆਨੁ ॥

ਇਕਨਾ ਆਪਿ ਬੁਝਾਇਓਨੁ
ਗੁਰਮੁਖਿ ਹਰਿ ਗਿਆਨੁ ॥

ਭਗਤਿ ਖਜਾਨਾ ਬਖਸਿਓਨੁ ਹਰਿ
ਨਾਮੁ ਨਿਧਾਨੁ ॥੪॥

ਸਲੋਕੁ ਮਃ ੩ ॥

ਸੂਹਵੀਏ ਸੂਹਾ ਵੇਸੁ ਛਡਿ ਤੂ ਤਾ
ਪਿਰ ਲਗੀ ਪਿਆਰੁ ॥

੭੮੭

ਸੂਹੈ ਵੇਸਿ ਪਿਰੁ ਕਿਨੈ ਨ ਪਾਇਓ
ਮਨਮੁਖਿ ਦਤਿ ਮੁਈ ਗਾਵਾਰਿ ॥

ਸਤਿਗੁਰਿ ਮਿਲਿਐ ਸੂਹਾ ਵੇਸੁ
ਗਇਆ ਹਉਮੈ ਵਿਚਹੁ ਮਾਰਿ ॥

ਮਨੁ ਤਨੁ ਰਤਾ ਲਾਲੁ ਹੋਆ ਰਸਨਾ
ਰਤੀ ਗੁਣ ਸਾਰਿ ॥

ਸਦਾ ਸੋਹਾਗਣਿ ਸਬਦੁ ਮਨਿ ਭੈ
ਭਾਇ ਕਰੇ ਸੀਗਾਰੁ ॥

ਨਾਨਕ ਕਰਮੀ ਮਹਲੁ ਪਾਇਆ
ਪਿਰੁ ਰਾਖਿਆ ਉਰ ਧਾਰਿ ॥੧॥

ਮਃ ੩ ॥

ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ
ਸੀਗਾਰੁ ॥

Pauree:

He Himself created this world, and staged this wondrous play.

Into the body of the five elements, He infused attachment, falsehood and self-conceit.

The ignorant, self-willed manmukh comes and goes, wandering in reincarnation.

He Himself teaches some to become Gurmukh, through the spiritual wisdom of the Lord.

He blesses them with the treasure of devotional worship, and the wealth of the Lord's Name. ||4||

Shalok, Third Mahalaa:

O red-robed woman, discard your red dress, and then, you shall come to love your Husband Lord.

787

By wearing her red dress, no one has found her Husband Lord; the self-willed manmukh is burnt to death.

Meeting the True Guru, she discards her red dress, and eradicates egotism from within.

Her mind and body are imbued with the deep red color of His Love, and her tongue is imbued, singing His Praises and excellences.

She becomes His soul-bride forever, with the Word of the Shabad in her mind; she makes the Fear of God and the Love of God her ornaments and decorations.

O Nanak, by His Merciful Grace, she obtains the Mansion of the Lord's Presence, and keeps Him enshrined in her heart. ||1||

Third Mahalaa:

O bride, forsake your red dress, and decorate yourself with the crimson color of His Love.

ਆਵਣ ਜਾਣਾ ਵੀਸਰੈ ਗੁਰ ਸਬਦੀ
ਵੀਚਾਰੁ ॥

ਮੁੰਧ ਸੁਹਾਵੀ ਸੋਹਣੀ ਜਿਸੁ ਘਰਿ
ਸਹਜਿ ਭਤਾਰੁ ॥

ਨਾਨਕ ਸਾ ਧਨ ਰਾਵੀਐ ਰਾਵੇ
ਰਾਵਣਹਾਰੁ ॥੨॥

ਪਉੜੀ ॥

ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ
ਰਤਾ ॥

ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ
ਨ ਲਿਤਾ ॥

ਸਿਰ ਉਪਰਿ ਜਮਕਾਲੁ ਨ ਸੁਝਈ
ਦੂਜੈ ਭਰਮਿਤਾ ॥

ਫਿਰਿ ਵੇਲਾ ਹਥਿ ਨ ਆਵਈ
ਜਮਕਾਲਿ ਵਸਿ ਕਿਤਾ ॥

ਜੇਹਾ ਧੁਰਿ ਲਿਖਿ ਪਾਇਓਨੁ ਸੇ
ਕਰਮ ਕਮਿਤਾ ॥੫॥

ਸਲੋਕੁ ਮਃ ੩ ॥

ਸਤੀਆ ਏਹਿ ਨ ਆਖੀਅਨਿ ਜੋ
ਮੜਿਆ ਲਗਿ ਜਲੰਨਿ ॥

ਨਾਨਕ ਸਤੀਆ ਜਾਣੀਅਨਿ ਜਿ
ਬਿਰਹੇ ਚੋਟ ਮਰੰਨਿ ॥੧॥

ਮਃ ੩ ॥

ਭੀ ਸੋ ਸਤੀਆ ਜਾਣੀਅਨਿ ਸੀਲ
ਸੰਤੋਖਿ ਰਹੰਨਿ ॥

ਸੇਵਨਿ ਸਾਈ ਆਪਣਾ ਨਿਤ ਉਠਿ
ਸੰਮਾਲੰਨਿ ॥੨॥

Your comings and goings shall be forgotten, contemplating
the Word of the Guru's Shabad.

The soul-bride is adorned and beautiful; the Celestial Lord,
her Husband, abides in her home.

O Nanak, the bride ravishes and enjoys Him; and He, the
Ravisher, ravishes and enjoys her. ||2||

Pauree:

The foolish, self-willed manmukh is engrossed in false
attachment to family.

Practicing egotism and self-conceit, he dies and departs,
taking nothing along with him.

He does not understand that the Messenger of Death is
hovering over his head; he is deluded by duality.

This opportunity will not come into his hands again; the
Messenger of Death will seize him.

He acts according to his pre-ordained destiny. ||5||

Shalok, Third Mahalaa:

Do not call them 'satee', who burn themselves along with
their husbands' corpses.

O Nanak, they alone are known as 'satee', who die from
the shock of separation. ||1||

Third Mahalaa:

They are also known as 'satee', who abide in modesty and
contentment.

They serve their Lord, and rise in the early hours to
contemplate Him. ||2||

ਮਃ ੩ ॥

ਕੰਤਾ ਨਾਲਿ ਮਹੇਲੀਆ ਸੇਤੀ ਅਗਿ
ਜਲਾਹਿ ॥

ਜੇ ਜਾਣਹਿ ਪਿਰੁ ਆਪਣਾ ਤਾ ਤਨਿ
ਦੁਖ ਸਹਾਹਿ ॥

ਨਾਨਕ ਕੰਤ ਨ ਜਾਣਨੀ ਸੇ ਕਿਉ
ਅਗਿ ਜਲਾਹਿ ॥

ਭਾਵੈ ਜੀਵਉ ਕੈ ਮਰਉ ਦੂਰਹੁ ਹੀ
ਭਜਿ ਜਾਹਿ ॥੩॥

ਪਉੜੀ ॥

ਤੁਧੁ ਦੁਖੁ ਸੁਖੁ ਨਾਲਿ ਉਪਾਇਆ
ਲੇਖੁ ਕਰਤੈ ਲਿਖਿਆ ॥

ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ
ਰੂਪੁ ਨ ਰਿਖਿਆ ॥

ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ
ਮਨਿ ਵਸਿਆ ॥

ਕਰਿ ਕਿਰਪਾ ਨਾਮੁ ਦੇਵਸੀ ਫਿਰਿ
ਲੇਖੁ ਨ ਲਿਖਿਆ ॥

ਸੇਵਕ ਭਾਇ ਸੇ ਜਨ ਮਿਲੇ ਜਿਨ
ਹਰਿ ਜਪੁ ਜਪਿਆ ॥੬॥

ਸਲੋਕੁ ਮਃ ੨ ॥

ਜਿਨੀ ਚਲਣੁ ਜਾਣਿਆ ਸੇ ਕਿਉ
ਕਰਹਿ ਵਿਥਾਰ ॥

ਚਲਣ ਸਾਰ ਨ ਜਾਣਨੀ ਕਾਜ
ਸਵਾਰਣਹਾਰ ॥੧॥

ਮਃ ੨ ॥

ਰਾਤਿ ਕਾਰਣਿ ਧਨੁ ਸੰਚੀਐ ਭਲਕੇ
ਚਲਣੁ ਹੋਇ ॥

ਨਾਨਕ ਨਾਲਿ ਨ ਚਲਈ ਫਿਰਿ
ਪਛੁਤਾਵਾ ਹੋਇ ॥੨॥

Third Mahalaa:

The widows burn themselves in the fire, along with their husbands' corpses.

If they truly knew their husbands, then they suffer terrible bodily pain.

O Nanak, if they did not truly know their husbands, why should they burn themselves in the fire?

Whether their husbands are alive or dead, those wives remain far away from them. ||3||

Pauree:

You created pain along with pleasure; O Creator, such is the writ You have written.

There is no other gift as great as the Name; it has no form or sign.

The Naam, the Name of the Lord, is an inexhaustible treasure; it abides in the mind of the Gurmukh.

In His Mercy, He blesses us with the Naam, and then, the writ of pain and pleasure is not written.

Those humble servants who serve with love, meet the Lord, chanting the Chant of the Lord. ||6||

Shalok, Second Mahalaa:

They know that they will have to depart, so why do they make such ostentatious displays?

Those who do not know that they will have to depart, continue to arrange their affairs. ||1||

Second Mahalaa:

He accumulates wealth during the night of his life, but in the morning, he must depart.

O Nanak, it shall not go along with him, and so he regrets. ||2||

ਮਃ ੨ ॥

ਬਧਾ ਚਟੀ ਜੋ ਭਰੇ ਨਾ ਗੁਣੁ ਨਾ
ਉਪਕਾਰੁ ॥

ਸੇਤੀ ਖੁਸੀ ਸਵਾਰੀਐ ਨਾਨਕ
ਕਾਰਜੁ ਸਾਰੁ ॥੩॥

Second Mahalaa:

Paying a fine under pressure, does not bring either merit or goodness.

That alone is a good deed, O Nanak, which is done by one's own free will. ||3||

ਮਃ ੨ ॥

ਮਨਹਠਿ ਤਰਫ ਨ ਜਿਪਈ ਜੇ
ਬਹੁਤਾ ਘਾਲੇ ॥

ਤਰਫ ਜਿਣੈ ਸਤ ਭਾਉ ਦੇ ਜਨ
ਨਾਨਕ ਸਬਦੁ ਵੀਚਾਰੇ ॥੪॥

Second Mahalaa:

Stubborn-mindedness will not win the Lord to one's side, no matter how much it is tried.

The Lord is won over to your side, by offering Him your true love, O servant Nanak, and contemplating the Word of the Shabad. ||4||

ਪਉੜੀ ॥

ਕਰਤੈ ਕਾਰਣੁ ਜਿਨਿ ਕੀਆ ਸੋ
ਜਾਣੈ ਸੋਈ ॥

ਆਪੇ ਸ੍ਰਿਸਟਿ ਉਪਾਈਅਨੁ ਆਪੇ
ਫੁਨਿ ਗੋਈ ॥

Pauree:

The Creator created the world; He alone understands it.

He Himself created the Universe, and He Himself shall destroy it afterwards.

੭੮੮

ਜੁਗ ਚਾਰੇ ਸਭ ਭਵਿ ਥਕੀ ਕਿਨਿ
ਕੀਮਤਿ ਹੋਈ ॥

ਸਤਿਗੁਰਿ ਏਕੁ ਵਿਖਾਲਿਆ ਮਨਿ
ਤਨਿ ਸੁਖੁ ਹੋਈ ॥

ਗੁਰਮੁਖਿ ਸਦਾ ਸਲਾਹੀਐ ਕਰਤਾ
ਕਰੇ ਸੁ ਹੋਈ ॥੭॥

788

All have grown weary of wandering throughout the four ages, but none know the Lord's worth.

The True Guru has shown me the One Lord, and my mind and body are at peace.

The Gurmukh praises the Lord forever; that alone happens, which the Creator Lord does. ||7||

ਸਲੋਕ ਮਹਲਾ ੨ ॥

ਜਿਨਾ ਭਉ ਤਿਨੁ ਨਾਹਿ ਭਉ ਮੁਚੁ
ਭਉ ਨਿਭਵਿਆਹ ॥

ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ
ਗਇਆਹ ॥੧॥

Shalok, Second Mahalaa:

Those who have the Fear of God, have no other fears; those who do not have the Fear of God, are very afraid.

O Nanak, this mystery is revealed at the Court of the Lord. ||1||

ਮਃ ੨ ॥

ਤੁਰਦੇ ਕਉ ਤੁਰਦਾ ਮਿਲੈ ਉਡਤੇ
ਕਉ ਉਡਤਾ ॥

ਜੀਵਤੇ ਕਉ ਜੀਵਤਾ ਮਿਲੈ ਮੂਏ
ਕਉ ਮੂਆ ॥

ਨਾਨਕ ਸੋ ਸਾਲਾਹੀਐ ਜਿਨਿ ਕਾਰਣੁ
ਕੀਆ ॥੨॥

Second Mahalaa:

That which flows, mingles with that which flows; that
which blows, mingles with that which blows.

The living mingle with the living, and the dead mingle
with the dead.

O Nanak, praise the One who created the creation. ||2||

ਪਉੜੀ ॥

ਸਚੁ ਧਿਆਇਨਿ ਸੇ ਸਚੇ ਗੁਰ
ਸਬਦਿ ਵੀਚਾਰੀ ॥

ਹਉਮੈ ਮਾਰਿ ਮਨੁ ਨਿਰਮਲਾ ਹਰਿ
ਨਾਮੁ ਉਰਿ ਧਾਰੀ ॥

ਕੋਠੇ ਮੰਡਪ ਮਾੜੀਆ ਲਗਿ ਪਏ
ਗਾਵਾਰੀ ॥

ਜਿਨਿ ਕੀਏ ਤਿਸਹਿ ਨ ਜਾਣਨੀ
ਮਨਮੁਖਿ ਗੁਬਾਰੀ ॥

ਜਿਸੁ ਬੁਝਾਇਹਿ ਸੋ ਬੁਝਸੀ ਸਚਿਆ
ਕਿਆ ਜੰਤ ਵਿਚਾਰੀ ॥੮॥

Pauree:

Those who meditate on the True Lord are true; they
contemplate the Word of the Guru's Shabad.

They subdue their ego, purify their minds, and enshrine the
Lord's Name within their hearts.

The fools are attached to their homes, mansions and
balconies.

The self-willed manmukhs are caught in darkness; they do
not know the One who created them.

He alone understands, whom the True Lord causes to
understand; what can the helpless creatures do? ||8||

ਸਲੋਕ ਮਃ ੩ ॥

ਕਾਮਣਿ ਤਉ ਸੀਗਾਰੁ ਕਰਿ ਜਾ
ਪਹਿਲਾਂ ਕੰਤੁ ਮਨਾਇ ॥

ਮਤੁ ਸੇਜੈ ਕੰਤੁ ਨ ਆਵਈ ਏਵੈ
ਬਿਰਥਾ ਜਾਇ ॥

ਕਾਮਣਿ ਪਿਰ ਮਨੁ ਮਾਨਿਆ ਤਉ
ਬਣਿਆ ਸੀਗਾਰੁ ॥

ਕੀਆ ਤਉ ਪਰਵਾਣੁ ਹੈ ਜਾ ਸਹੁ
ਧਰੇ ਪਿਆਰੁ ॥

ਭਉ ਸੀਗਾਰੁ ਤਬੋਲ ਰਸੁ ਭੋਜਨੁ
ਭਾਉ ਕਰੇਇ ॥

ਤਨੁ ਮਨੁ ਸਉਪੇ ਕੰਤੁ ਕਉ ਤਉ
ਨਾਨਕ ਭੋਗੁ ਕਰੇਇ ॥੧॥

Shalok, Third Mahalaa:

O bride, decorate yourself, after you surrender and accept
your Husband Lord.

Otherwise, your Husband Lord will not come to your bed,
and your ornaments will be useless.

O bride, your decorations will adorn you, only when your
Husband Lord's Mind is pleased.

Your ornaments will be acceptable and approved, only
when your Husband Lord loves you.

So make the Fear of God your ornaments, joy your betel
nuts to chew, and love your food.

Surrender your body and mind to your Husband Lord, and
then, O Nanak, He will enjoy you. ||1||

ਮਃ ੩ ॥

ਕਾਜਲ ਫੁਲ ਤੰਬੋਲ ਰਸੁ ਲੇ ਧਨ
ਕੀਆ ਸੀਗਾਰੁ ॥

ਸੇਜੈ ਕੰਤੁ ਨ ਆਇਓ ਏਵੈ ਭਇਆ
ਵਿਕਾਰੁ ॥੨॥

Third Mahalaa:

The wife takes flowers, and fragrance of betel, and decorates herself.

But her Husband Lord does not come to her bed, and so these efforts are useless. ||2||

ਮਃ ੩ ॥

ਧਨ ਪਿਰੁ ਏਹਿ ਨ ਆਖੀਅਨਿ
ਬਹਨਿ ਇਕਠੇ ਹੋਇ ॥

ਏਕ ਜੋਤਿ ਦੁਇ ਮੂਰਤੀ ਧਨ ਪਿਰੁ
ਕਹੀਐ ਸੋਇ ॥੩॥

Third Mahalaa:

They are not said to be husband and wife, who merely sit together.

They alone are called husband and wife, who have one light in two bodies. ||3||

ਪਉੜੀ ॥

ਭੈ ਬਿਨੁ ਭਗਤਿ ਨ ਹੋਵਈ ਨਾਮਿ ਨ
ਲਗੈ ਪਿਆਰੁ ॥

ਸਤਿਗੁਰਿ ਮਿਲਿਐ ਭਉ ਉਪਜੈ ਭੈ
ਭਾਇ ਰੰਗੁ ਸਵਾਰਿ ॥

ਤਨੁ ਮਨੁ ਰਤਾ ਰੰਗੁ ਸਿਉ ਹਉਮੈ
ਤ੍ਰਿਸਨਾ ਮਾਰਿ ॥

ਮਨੁ ਤਨੁ ਨਿਰਮਲੁ ਅਤਿ ਸੋਹਣਾ
ਭੋਟਿਆ ਕ੍ਰਿਸਨ ਮੁਰਾਰਿ ॥

ਭਉ ਭਾਉ ਸਭੁ ਤਿਸ ਦਾ ਸੇ ਸਚੁ
ਵਰਤੈ ਸੰਸਾਰਿ ॥੯॥

Pauree:

Without the Fear of God, there is no devotional worship, and no love for the Naam, the Name of the Lord.

Meeting with the True Guru, the Fear of God wells up, and one is embellished with the Fear and the Love of God.

When the body and mind are imbued with the Lord's Love, egotism and desire are conquered and subdued.

The mind and body become immaculately pure and very beautiful, when one meets the Lord, the Destroyer of ego.

Fear and love all belong to Him; He is the True Lord, permeating and pervading the Universe. ||9||

ਸਲੋਕ ਮਃ ੧ ॥

ਵਾਹੁ ਖਸਮ ਤੂ ਵਾਹੁ ਜਿਨਿ ਰਚਿ
ਰਚਨਾ ਹਮ ਕੀਏ ॥

ਸਾਗਰ ਲਹਰਿ ਸਮੁੰਦ ਸਰ ਵੇਲਿ
ਵਰਸ ਵਰਾਹੁ ॥

ਆਪਿ ਖੜੋਵਹਿ ਆਪਿ ਕਰਿ
ਆਪੀਣੈ ਆਪਾਹੁ ॥

ਗੁਰਮੁਖਿ ਸੇਵਾ ਥਾਇ ਪਵੈ ਉਨਮਨਿ
ਤਤੁ ਕਮਾਹੁ ॥

Shalok, First Mahalaa:

Waaho! Waaho! You are wonderful and great, O Lord and Master; You created the creation, and made us.

You made the waters, waves, oceans, pools, plants, clouds and mountains.

You Yourself stand in the midst of what You Yourself created.

The selfless service of the Gurmukhs is approved; in celestial peace, they live the essence of reality.

ਮਸਕਤਿ ਲਹਹੁ ਮਜੂਰੀਆ ਮੰਗਿ
ਮੰਗਿ ਖਸਮ ਦਰਾਹੁ ॥

ਨਾਨਕ ਪੁਰ ਦਰ ਵੇਪਰਵਾਹੁ
ਤਉ ਦਰਿ ਉਣਾ ਨਾਹਿ ਕੇ ਸਚਾ
ਵੇਪਰਵਾਹੁ ॥੧॥

ਮਹਲਾ ੧ ॥

ਉਜਲ ਮੋਤੀ ਸੋਹਣੇ ਰਤਨਾ ਨਾਲਿ
ਜੁੜੰਨਿ ॥

ਤਿਨ ਜਰੁ ਵੈਰੀ ਨਾਨਕਾ ਜਿ ਬੁਢੇ
ਬੀਇ ਮਰੰਨਿ ॥੨॥

੭੮੯

ਪਉੜੀ ॥

ਹਰਿ ਸਾਲਾਹੀ ਸਦਾ ਸਦਾ ਤਨੁ
ਮਨੁ ਸਉਪਿ ਸਰੀਰੁ ॥

ਗੁਰ ਸਬਦੀ ਸਚੁ ਪਾਇਆ ਸਚਾ
ਗਹਿਰ ਗੰਭੀਰੁ ॥

ਮਨਿ ਤਨਿ ਹਿਰਦੈ ਰਵਿ ਰਹਿਆ
ਹਰਿ ਹੀਰਾ ਹੀਰੁ ॥

ਜਨਮ ਮਰਣ ਕਾ ਦੁਖੁ ਗਇਆ
ਫਿਰਿ ਪਵੈ ਨ ਫੀਰੁ ॥

ਨਾਨਕ ਨਾਮੁ ਸਲਾਹਿ ਤੂ ਹਰਿ
ਗੁਣੀ ਗਹੀਰੁ ॥੧੦॥

ਸਲੋਕ ਮਃ ੧ ॥

ਨਾਨਕ ਇਹੁ ਤਨੁ ਜਾਲਿ
ਜਿਨਿ ਜਲਿਐ ਨਾਮੁ
ਵਿਸਾਰਿਆ ॥

ਪਉਦੀ ਜਾਇ ਪਰਾਲਿ ਪਿਛੈ
ਹਬੁ ਨ ਅੰਬੜੈ ਤਿਤੁ ਨਿਵੰਧੈ
ਤਾਲਿ ॥੧॥

They receive the wages of their labor, begging at the Door
of their Lord and Master.

O Nanak, the Court of the Lord is overflowing and
carefree; O my True Carefree Lord, no one returns empty-
handed from Your Court. ||1||

First Mahalaa:

The teeth are like brilliant, beautiful pearls, and the eyes
are like sparkling jewels.

Old age is their enemy, O Nanak; when they grow old,
they waste away. ||2||

789

Pauree:

Praise the Lord, forever and ever; dedicate your body and
mind to Him.

Through the Word of the Guru's Shabad, I have found the
True, Profound and Unfathomable Lord.

The Lord, the jewel of jewels, is permeating my mind,
body and heart.

The pains of birth and death are gone, and I shall never
again be consigned to the cycle of reincarnation.

O Nanak, praise the Naam, the Name of the Lord, the
ocean of excellence. ||10||

Shalok, First Mahalaa:

O Nanak, burn this body; this burnt body has forgotten the
Naam, the Name of the Lord.

The dirt is piling up, and in the world hereafter, your hand
shall not be able to reach down into this stagnant pond to
clean it out. ||1||

ਮਃ ੧ ॥

ਨਾਨਕ ਮਨ ਕੇ ਕੰਮ ਫਿਟਿਆ
ਗਣਤ ਨ ਆਵਹੀ ॥

ਕਿਤੀ ਲਹਾ ਸਹੰਮ ਜਾ ਬਖਸੇ ਤਾ
ਧਕਾ ਨਹੀ ॥੨॥

First Mahalaa:

O Nanak, wicked are the uncountable actions of the mind.

They bring terrible and painful retributions, but if the Lord forgives me, then I will be spared this punishment. ||2||

ਪਉੜੀ ॥

ਸਚਾ ਅਮਰੁ ਚਲਾਇਓਨੁ ਕਰਿ ਸਚੁ
ਫੁਰਮਾਣੁ ॥

ਸਦਾ ਨਿਹਚਲੁ ਰਵਿ ਰਹਿਆ ਸੋ
ਪੁਰਖੁ ਸੁਜਾਣੁ ॥

ਗੁਰ ਪਰਸਾਦੀ ਸੇਵੀਐ ਸਚੁ ਸਬਦਿ
ਨੀਸਾਣੁ ॥

ਪੂਰਾ ਥਾਟੁ ਬਣਾਇਆ ਰੰਗੁ
ਗੁਰਮਤਿ ਮਾਣੁ ॥

ਅਗਮ ਅਗੋਚਰੁ ਅਲਖੁ ਹੈ ਗੁਰਮੁਖਿ
ਹਰਿ ਜਾਣੁ ॥੧੧॥

Pauree:

True is the Command He sends forth, and True are the Orders He issues.

Forever unmoving and unchanging, permeating and pervading everywhere, He is the All-knowing Primal Lord.

By Guru's Grace, serve Him, through the True Insignia of the Shabad.

That which He makes is perfect; through the Guru's Teachings, enjoy His Love.

He is inaccessible, unfathomable and unseen; as Gurmukh, know the Lord. ||11||

ਸਲੋਕ ਮਃ ੧ ॥

ਨਾਨਕ ਬਦਰਾ ਮਾਲ ਕਾ ਭੀਤਰਿ
ਧਰਿਆ ਆਣਿ ॥

ਖੋਟੇ ਖਰੇ ਪਰਖੀਅਨਿ ਸਾਹਿਬ ਕੈ
ਦੀਬਾਣਿ ॥੧॥

Shalok, First Mahalaa:

O Nanak, the bags of coins are brought in

and placed in the Court of our Lord and Master, and there, the genuine and the counterfeit are separated. ||1||

ਮਃ ੧ ॥

ਨਾਵਣ ਚਲੇ ਤੀਰਥੀ ਮਨਿ ਖੋਟੈ
ਤਨਿ ਚੋਰ ॥

ਇਕੁ ਭਾਉ ਲਥੀ ਨਾਤਿਆ ਦੁਇ ਭਾ
ਚੜੀਅਸੁ ਹੋਰ ॥

ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ
ਨਿਕੋਰ ॥

ਸਾਧ ਭਲੇ ਅਣਨਾਤਿਆ ਚੋਰ ਸਿ
ਚੋਰਾ ਚੋਰ ॥੨॥

First Mahalaa:

They go and bathe at sacred shrines of pilgrimage, but their minds are still evil, and their bodies are thieves.

Some of their filth is washed off by these baths, but they only accumulate twice as much.

Like a gourd, they may be washed off on the outside, but on the inside, they are still filled with poison.

The holy man is blessed, even without such bathing, while a thief is a thief, no matter how much he bathes. ||2||

ਪਉੜੀ ॥

ਆਪੇ ਹੁਕਮੁ ਚਲਾਇਦਾ ਜਗੁ ਧੰਧੈ
ਲਾਇਆ ॥

ਇਕਿ ਆਪੇ ਹੀ ਆਪਿ ਲਾਇਅਨੁ
ਗੁਰ ਤੇ ਸੁਖੁ ਪਾਇਆ ॥

ਦਹ ਦਿਸ ਇਹੁ ਮਨੁ ਧਾਵਦਾ ਗੁਰਿ
ਠਾਕਿ ਰਹਾਇਆ ॥

ਨਾਵੈ ਨੋ ਸਭ ਲੋਚਦੀ ਗੁਰਮਤੀ
ਪਾਇਆ ॥

ਪੁਰਿ ਲਿਖਿਆ ਮੇਟਿ ਨ ਸਕੀਐ ਜੋ
ਹਰਿ ਲਿਖਿ ਪਾਇਆ ॥੧੨॥

ਸਲੋਕ ਮਃ ੧ ॥

ਦੁਇ ਦੀਵੇ ਚਉਦਹ ਹਟਨਾਲੇ ॥

ਜੇਤੇ ਜੀਅ ਤੇਤੇ ਵਣਜਾਰੇ ॥

ਖੁਲੇ ਹਟ ਹੋਆ ਵਾਪਾਰੁ ॥

ਜੋ ਪਹੁਚੈ ਸੋ ਚਲਣਹਾਰੁ ॥

ਧਰਮੁ ਦਲਾਲੁ ਪਾਏ ਨੀਸਾਣੁ ॥

ਨਾਨਕ ਨਾਮੁ ਲਾਹਾ ਪਰਵਾਣੁ ॥

ਘਰਿ ਆਏ ਵਜੀ ਵਾਧਾਈ ॥

ਸਚ ਨਾਮ ਕੀ ਮਿਲੀ
ਵਡਿਆਈ ॥੧॥

ਮਃ ੧ ॥

ਰਾਤੀ ਹੋਵਨਿ ਕਾਲੀਆ ਸੁਪੇਦਾ
ਸੇ ਵੰਨ ॥

ਦਿਹੁ ਬਗਾ ਤਪੈ ਘਣਾ ਕਾਲਿਆ
ਕਾਲੇ ਵੰਨ ॥

ਅੰਧੇ ਅਕਲੀ ਬਾਹਰੇ ਮੂਰਖ ਅੰਧ
ਗਿਆਨੁ ॥

Pauree:

He Himself issues His Commands, and links the people of the world to their tasks.

He Himself joins some to Himself, and through the Guru, they find peace.

The mind runs around in the ten directions; the Guru holds it still.

Everyone longs for the Name, but it is only found through the Guru's Teachings.

Your pre-ordained destiny, written by the Lord in the very beginning, cannot be erased. ||12||

Shalok, First Mahalaa:

The two lamps light the fourteen markets.

There are just as many traders as there are living beings.

The shops are open, and trading is going on;
whoever comes there, is bound to depart.

The Righteous Judge of Dharma is the broker, who gives his sign of approval.

O Nanak, those who earn the profit of the Naam are accepted and approved.

And when they return home, they are greeted with cheers;
they obtain the glorious greatness of the True Name. ||1||

First Mahalaa:

Even when the night is dark, whatever is white retains its white color.

And even when the light of day is dazzlingly bright,
whatever is black retains its black color.

The blind fools have no wisdom at all; their understanding is blind.

ਨਾਨਕ ਨਦਰੀ ਬਾਹਰੇ ਕਬਹਿ ਨ
ਪਾਵਹਿ ਮਾਨੁ ॥੨॥

O Nanak, without the Lord's Grace, they will never
receive honor. ||2||

ਪਉੜੀ ॥

Pauree:

ਕਾਇਆ ਕੋਟੁ ਰਚਾਇਆ ਹਰਿ ਸਚੈ
ਆਪੇ ॥

The True Lord Himself created the body-fortress.

ਇਕਿ ਦੂਜੈ ਭਾਇ ਖੁਆਇਅਨੁ
ਹਉਮੈ ਵਿਚਿ ਵਿਆਪੇ ॥

Some are ruined through the love of duality, engrossed in
egotism.

ਇਹੁ ਮਾਨਸ ਜਨਮੁ ਦੁਲੰਭੁ ਸਾ
ਮਨਮੁਖ ਸੰਤਾਪੇ ॥

This human body is so difficult to obtain; the self-willed
manmukhs suffer in pain.

ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ
ਸਤਿਗੁਰੁ ਥਾਪੇ ॥

He alone understands, whom the Lord Himself causes to
understand; he is blessed by the True Guru.

ਸਭੁ ਜਗੁ ਖੇਲੁ ਰਚਾਇਓਨੁ ਸਭ
ਵਰਤੈ ਆਪੇ ॥੧੩॥

He created the entire world for His play; He is pervading
amongst all. ||13||

੭੯੦

790

ਸਲੋਕ ਮਃ ੧ ॥

Shalok, First Mahalaa:

ਚੋਰਾ ਜਾਰਾ ਰੰਡੀਆ ਕੂਟਣੀਆ
ਦੀਬਾਣੁ ॥ ਵੇਦੀਨਾ ਕੀ ਦੋਸਤੀ
ਵੇਦੀਨਾ ਕਾ ਖਾਣੁ ॥

Thieves, adulterers, prostitutes and pimps, make friendships
with the unrighteous, and eat with the unrighteous.

ਸਿਫਤੀ ਸਾਰ ਨ ਜਾਣਨੀ ਸਦਾ ਵਸੈ
ਸੈਤਾਨੁ ॥

They do not know the value of the Lord's Praises, and
Satan is always with them.

ਗਦਹੁ ਚੰਦਨਿ ਖਉਲੀਐ ਭੀ ਸਾਹੂ
ਸਿਉ ਪਾਣੁ ॥

If a donkey is anointed with sandalwood paste, he still
loves to roll in the dirt.

ਨਾਨਕ ਕੂੜੈ ਕਤਿਐ ਕੂੜਾ ਤਣੀਐ
ਤਾਣੁ ॥

O Nanak, by spinning falsehood, a fabric of falsehood is
woven.

ਕੂੜਾ ਕਪੜੁ ਕਛੀਐ ਕੂੜਾ ਪੈਨਣੁ
ਮਾਣੁ ॥੧॥

False is the cloth and its measurement, and false is pride in
such a garment. ||1||

ਮਃ ੧ ॥

First Mahalaa:

ਬਾਂਗਾ ਬੁਰਗੂ ਸਿੰਝੀਆ ਨਾਲੇ ਮਿਲੀ
ਕਲਾਣੁ ॥

The callers to prayer, the flute-players, the horn-blowers,
and also the singers

ਇਕਿ ਦਾਤੇ ਇਕਿ ਮੰਗਤੇ ਨਾਮੁ
ਤੇਰਾ ਪਰਵਾਣੁ ॥

ਨਾਨਕ ਜਿਨੀ ਸੁਣਿ ਕੈ ਮੰਨਿਆ
ਹਉ ਤਿਨਾ ਵਿਟਹੁ ਕਰਬਾਣੁ ॥੨॥

ਪਉੜੀ ॥

ਮਾਇਆ ਮੋਹੁ ਸਭੁ ਕੂੜੁ ਹੈ ਕੂੜੋ
ਹੋਇ ਗਇਆ ॥

ਹਉਮੈ ਝਗੜਾ ਪਾਇਓਨੁ ਝਗੜੈ ਜਗੁ
ਮੁਇਆ ॥

ਗੁਰਮੁਖਿ ਝਗੜੁ ਚੁਕਾਇਓਨੁ ਇਕੋ
ਰਵਿ ਰਹਿਆ ॥

ਸਭੁ ਆਤਮ ਰਾਮੁ ਪਛਾਣਿਆ
ਭਉਜਲੁ ਤਰਿ ਗਇਆ ॥

ਜੋਤਿ ਸਮਾਣੀ ਜੋਤਿ ਵਿਚਿ ਹਰਿ
ਨਾਮਿ ਸਮਇਆ ॥੧੪॥

ਸਲੋਕ ਮਃ ੧ ॥

ਸਤਿਗੁਰ ਭੀਖਿਆ ਦੇਹਿ ਮੈ ਤੂੰ
ਸੰਮ੍ਥੁ ਦਾਤਾਰੁ ॥

ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ
ਅਹੰਕਾਰੁ ॥

ਲਬੁ ਲੋਭੁ ਪਰਜਾਲੀਐ ਨਾਮੁ ਮਿਲੈ
ਆਧਾਰੁ ॥

ਅਹਿਨਿਸਿ ਨਵਤਨ ਨਿਰਮਲਾ ਮੈਲਾ
ਕਬਹੂੰ ਨ ਹੋਇ ॥

ਨਾਨਕ ਇਹ ਬਿਧਿ ਛੁਟੀਐ ਨਦਰਿ
ਤੇਰੀ ਸੁਖੁ ਹੋਇ ॥੧॥

ਮਃ ੧ ॥

ਇਕੋ ਕੰਤੁ ਸਬਾਈਆ ਜਿਤੀ ਦਰਿ
ਖੜੀਆਹ ॥

- some are givers, and some are beggars; they become acceptable only through Your Name, Lord.

O Nanak, I am a sacrifice to those who hear and accept the Name. ||2||

Pauree:

Attachment to Maya is totally false, and false are those who go that way.

Through egotism, the world is caught in conflict and strife, and it dies.

The Gurmukh is free of conflict and strife, and sees the One Lord, pervading everywhere.

Recognizing that the Supreme Soul is everywhere, he crosses over the terrifying world-ocean.

His light merges into the Light, and he is absorbed into the Lord's Name. ||14||

Shalok: First Mahalaa:

O True Guru, bless me with Your charity; You are the All-powerful Giver.

May I subdue and quiet my egotism, pride, sexual desire, anger and self-conceit.

Burn away all my greed, and give me the Support of the Naam, the Name of the Lord.

Day and night, keep me ever-fresh and new, spotless and pure; let me never be soiled by sin.

O Nanak, in this way I am saved; by Your Grace, I have found peace. ||1||

First Mahalaa:

There is only the one Husband Lord, for all who stand at His Door.

ਨਾਨਕ ਕੰਤੈ ਰਤੀਆ ਪੁਛਹਿ
ਬਾਤਤੀਆਹ ॥੨॥

ਮਃ ੧ ॥

ਸਭੇ ਕੰਤੈ ਰਤੀਆ ਮੈ ਦੋਹਾਗਣਿ
ਕਿਤੁ ॥

ਮੈ ਤਨਿ ਅਵਗਣ ਏਤੜੇ ਖਸਮੁ ਨ
ਫੇਰੇ ਚਿਤੁ ॥੩॥

ਮਃ ੧ ॥

ਹਉ ਬਲਿਹਾਰੀ ਤਿਨ ਕਉ ਸਿਫਤਿ
ਜਿਨਾ ਦੈ ਵਾਤਿ ॥

ਸਭਿ ਰਾਤੀ ਸੋਹਾਗਣੀ ਇਕ ਮੈ
ਦੋਹਾਗਣਿ ਰਾਤਿ ॥੪॥

ਪਉੜੀ ॥

ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ
ਕ੍ਰਿਪਾ ਕਰਿ ॥

ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ
ਨਾਮੁ ਹਰਿ ॥

ਅਨਹਦ ਸਬਦੁ ਵਜਾਇ ਜੋਤੀ ਜੋਤਿ
ਧਰਿ ॥

ਹਿਰਦੈ ਹਰਿ ਗੁਣ ਗਾਇ ਜੈ ਜੈ
ਸਬਦੁ ਹਰਿ ॥

ਜਗ ਮਹਿ ਵਰਤੈ ਆਪਿ ਹਰਿ ਸੇਤੀ
ਪ੍ਰੀਤਿ ਕਰਿ ॥੧੫॥

ਸਲੋਕ ਮਃ ੧ ॥

ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ
ਪਾਇਓ ਸਾਉ ॥

ਸੁੰਢੇ ਘਰ ਕਾ ਪਾਹੁਣਾ ਜਿਉ
ਆਇਆ ਤਿਉ ਜਾਉ ॥੧॥

O Nanak, they ask for news of their Husband Lord, from those who are imbued with His Love. ||2||

First Mahalaa:

All are imbued with love for their Husband Lord; I am a discarded bride - what good am I?

My body is filled with so many faults; my Lord and Master does not even turn His thoughts to me. ||3||

First Mahalaa:

I am a sacrifice to those who praise the Lord with their mouths.

All the nights are for the happy soul-brides; I am a discarded bride - if only I could have even one night with Him! ||4||

Pauree:

I am a beggar at Your Door, begging for charity; O Lord, please grant me Your Mercy, and give to me.

As Gurmukh, unite me, your humble servant, with You, that I may receive Your Name.

Then, the unstruck melody of the Shabad will vibrate and resound, and my light will blend with the Light.

Within my heart, I sing the Glorious Praises of the Lord, and celebrate the Word of the Lord's Shabad.

The Lord Himself is pervading and permeating the world; so fall in love with Him! ||15||

Shalok, First Mahalaa:

Those who do not obtain the sublime essence, the love and delight of their Husband Lord,

are like guests in a deserted house; they leave just as they have come, empty-handed. ||1||

ਮਃ ੧ ॥

ਸਉ ਓਲਾਮੇ ਦਿਨੈ ਕੇ ਰਾਤੀ
ਮਿਲਨਿ ਸਹੰਸ ॥

ਸਿਫਤਿ ਸਲਾਹਣੁ ਛਡਿ ਕੈ ਕਰੰਗੀ
ਲਗਾ ਹੰਸੁ ॥

ਫਿਟੁ ਇਵੇਹਾ ਜੀਵਿਆ ਜਿਤੁ ਖਾਇ
ਵਧਾਇਆ ਪੇਟੁ ॥

ਨਾਨਕ ਸਚੇ ਨਾਮ ਵਿਣੁ ਸਭੇ
ਦੁਸਮਨੁ ਹੇਤੁ ॥੨॥

ਪਉੜੀ ॥

ਢਾਢੀ ਗੁਣ ਗਾਵੈ ਨਿਤ ਜਨਮੁ
ਸਵਾਰਿਆ ॥

ਗੁਰਮੁਖਿ ਸੇਵਿ ਸਲਾਹਿ ਸਚਾ ਉਰ
ਧਾਰਿਆ ॥

੭੯੧

ਘਰੁ ਦਰੁ ਪਾਵੈ ਮਹਲੁ ਨਾਮੁ
ਪਿਆਰਿਆ ॥

ਗੁਰਮੁਖਿ ਪਾਇਆ ਨਾਮੁ ਹਉ ਗੁਰ
ਕਉ ਵਾਰਿਆ ॥

ਤੂ ਆਪਿ ਸਵਾਰਹਿ ਆਪਿ
ਸਿਰਜਨਹਾਰਿਆ ॥੧੬॥

ਸਲੋਕ ਮਃ ੧ ॥

ਦੀਵਾ ਬਲੈ ਅੰਧੇਰਾ ਜਾਇ ॥

ਬੇਦ ਪਾਠ ਮਤਿ ਪਾਪਾ ਖਾਇ ॥

ਉਗਵੈ ਸੂਰੁ ਨ ਜਾਪੈ ਚੰਦੁ ॥

ਜਹ ਗਿਆਨ ਪ੍ਰਗਾਸੁ ਅਗਿਆਨੁ
ਮਿਟੰਤੁ ॥

ਬੇਦ ਪਾਠ ਸੰਸਾਰ ਕੀ ਕਾਰ ॥

First Mahalaa:

He receives hundreds and thousands of reprimands, day
and night;

the swan-soul has renounced the Lord's Praises, and
attached itself to a rotting carcass.

Cursed is that life, in which one only eats to fill his belly.

O Nanak, without the True Name, all one's friends turn to
enemies. ||2||

Pauree:

The minstrel continually sings the Glorious Praises of the
Lord, to embellish his life.

The Gurmukh serves and praises the True Lord, enshrining
Him within his heart.

791

He obtains his own home and mansion, by loving the
Naam, the Name of the Lord.

As Gurmukh, I have obtained the Naam; I am a sacrifice to
the Guru.

You Yourself embellish and adorn us, O Creator Lord. ||16||

Shalok, First Mahalaa:

When the lamp is lit, the darkness is dispelled;

reading the Vedas, sinful intellect is destroyed.

When the sun rises, the moon is not visible.

Wherever spiritual wisdom appears, ignorance is dispelled.

Reading the Vedas is the world's occupation;

ਪੜ੍ਹਿ ਪੜ੍ਹਿ ਪੰਡਿਤ ਕਰਹਿ
ਬੀਚਾਰ ॥

ਬਿਨੁ ਬੂਝੇ ਸਭ ਹੋਇ ਖੁਆਰ ॥

ਨਾਨਕ ਗੁਰਮੁਖਿ ਉਤਰਸਿ
ਪਾਰਿ ॥੧॥

the Pandits read them, study them and contemplate them.

Without understanding, all are ruined.

O Nanak, the Gurmukh is carried across. ||1||

ਮਃ ੧ ॥

ਸਬਦੈ ਸਾਦੁ ਨ ਆਇਓ ਨਾਮਿ ਨ
ਲਗੋ ਪਿਆਰੁ ॥

ਰਸਨਾ ਫਿਕਾ ਬੋਲਣਾ ਨਿਤ ਨਿਤ
ਹੋਇ ਖੁਆਰੁ ॥

ਨਾਨਕ ਪਇਐ ਕਿਰਤਿ ਕਮਾਵਣਾ
ਕੋਇ ਨ ਮੇਟਣਹਾਰੁ ॥੨॥

First Mahalaa:

Those who do not savor the Word of the Shabad, do not love the Naam, the Name of the Lord.

They speak insipidly with their tongues, and are continually disgraced.

O Nanak, they act according to the karma of their past actions, which no one can erase. ||2||

ਪਉੜੀ ॥

ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ
ਪਾਏ ॥

ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ
ਵਸਾਏ ॥

ਸਚੁ ਬਾਣੀ ਗੁਣ ਉਚਰੈ ਸਚਾ ਸੁਖੁ
ਪਾਏ ॥

ਮੇਲੁ ਭਇਆ ਚਿਰੀ ਵਿਛੁੰਨਿਆ
ਗੁਰ ਪੁਰਖਿ ਮਿਲਾਏ ॥

ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ
ਧਿਆਏ ॥੧੭॥

Pauree:

One who praises his God, receives honor.

He drives out egotism from within himself, and enshrines the True Name within his mind.

Through the True Word of the Guru's Bani, he chants the Glorious Praises of the Lord, and finds true peace.

He is united with the Lord, after being separated for so long; the Guru, the Primal Being, unites him with the Lord.

In this way, his filthy mind is cleansed and purified, and he meditates on the Name of the Lord. ||17||

ਸਲੋਕ ਮਃ ੧ ॥

ਕਾਇਆ ਕੁਮਲ ਫੁਲ ਗੁਣ ਨਾਨਕ
ਗੁਪਸਿ ਮਾਲ ॥

ਏਨੀ ਫੁਲੀ ਰਉ ਕਰੇ ਅਵਰ ਕਿ
ਚੁਣੀਅਹਿ ਡਾਲ ॥੧॥

Shalok, First Mahalaa:

With the fresh leaves of the body, and the flowers of virtue, Nanak has weaved his garland.

The Lord is pleased with such garlands, so why pick any other flowers? ||1||

ਮਹਲਾ ੨ ॥

ਨਾਨਕ ਤਿਨਾ ਬਸੰਤੁ ਹੈ ਜਿਨ੍ ਘਰਿ
ਵਸਿਆ ਕੰਤੁ ॥

ਜਿਨ ਕੇ ਕੰਤ ਦਿਸਾਪੁਰੀ ਸੇ
ਅਹਿਨਿਸਿ ਫਿਰਹਿ ਜਲੰਤੁ ॥੨॥

ਪਉੜੀ ॥

ਆਪੇ ਬਖਸੇ ਦਇਆ ਕਰਿ ਗੁਰ
ਸਤਿਗੁਰ ਬਚਨੀ ॥

ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ
ਰਚਨੀ ॥

ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ
ਲਖਨੀ ॥

ਸਤਿਗੁਰ ਚਰਣੀ ਲਗਿਆ ਹਰਿ
ਨਾਮੁ ਨਿਤ ਜਪਨੀ ॥

ਜੇ ਇਛੈ ਸੇ ਫਲੁ ਪਾਇਸੀ ਸਭਿ
ਘਰੈ ਵਿਚਿ ਜਚਨੀ ॥੧੮॥

ਸਲੋਕ ਮਃ ੧ ॥

ਪਹਿਲ ਬਸੰਤੈ ਆਗਮਨਿ ਪਹਿਲਾ
ਮਉਲਿਓ ਸੋਇ ॥

ਜਿਤੁ ਮਉਲਿਐ ਸਭ ਮਉਲਿਐ
ਤਿਸਹਿ ਨ ਮਉਲਿਹੁ ਕੋਇ ॥੧॥

ਮਃ ੨ ॥

ਪਹਿਲ ਬਸੰਤੈ ਆਗਮਨਿ ਤਿਸ ਕਾ
ਕਰਹੁ ਬੀਚਾਰੁ ॥

ਨਾਨਕ ਸੇ ਸਾਲਾਹੀਐ ਜਿ ਸਭਸੈ ਦੇ
ਆਧਾਰੁ ॥੨॥

ਮਃ ੨ ॥

ਮਿਲਿਐ ਮਿਲਿਆ ਨਾ ਮਿਲੈ ਮਿਲੈ
ਮਿਲਿਆ ਜੇ ਹੋਇ ॥

Second Mahalaa:

O Nanak, it is the spring season for those, within whose homes their Husband Lord abides.

But those, whose Husband Lord is far away in distant lands, continue burning, day and night. ||2||

Pauree:

The Merciful Lord Himself forgives those who dwell upon the Word of the Guru, the True Guru.

Night and day, I serve the True Lord, and chant His Glorious Praises; my mind merges into Him.

My God is infinite; no one knows His limit.

Grasping hold of the feet of the True Guru, meditate continually on the Lord's Name.

Thus you shall obtain the fruits of your desires, and all wishes shall be fulfilled within your home. ||18||

Shalok, First Mahalaa:

Spring brings forth the first blossoms, but the Lord blossoms earlier still.

By His blossoming, everything blossoms; no one else causes Him to blossom forth. ||1||

Second Mahalaa:

He blossoms forth even earlier than the spring; reflect upon Him.

O Nanak, praise the One who gives Support to all. ||2||

Second Mahalaa:

By uniting, the united one is not united; he unites, only if he is united.

ਅੰਤਰ ਆਤਮੈ ਜੋ ਮਿਲੈ ਮਿਲਿਆ
ਕਹੀਐ ਸੋਇ ॥੩॥

But if he unites deep within his soul, then he is said to be united. ||3||

ਪਉੜੀ ॥

Pauree:

ਹਰਿ ਹਰਿ ਨਾਮੁ ਸਲਾਹੀਐ ਸਚੁ
ਕਾਰ ਕਮਾਵੈ ॥

Praise the Name of the Lord, Har, Har, and practice truthful deeds.

ਦੂਜੀ ਕਾਰੈ ਲਗਿਆ ਫਿਰਿ ਜੋਨੀ
ਪਾਵੈ ॥

Attached to other deeds, one is consigned to wander in reincarnation.

ਨਾਮਿ ਰਤਿਆ ਨਾਮੁ ਪਾਈਐ ਨਾਮੇ
ਗੁਣ ਗਾਵੈ ॥

Attuned to the Name, one obtains the Name, and through the Name, sings the Lord's Praises.

ਗੁਰ ਕੈ ਸਬਦਿ ਸਲਾਹੀਐ ਹਰਿ
ਨਾਮਿ ਸਮਾਵੈ ॥

Praising the Word of the Guru's Shabad, he merges in the Lord's Name.

ਸਤਿਗੁਰ ਸੇਵਾ ਸਫਲ ਹੈ ਸੇਵਿਐ
ਫਲ ਪਾਵੈ ॥੧੯॥

Service to the True Guru is fruitful and rewarding; serving Him, the fruits are obtained. ||19||

ਸਲੋਕ ਮਃ ੨ ॥

Shalok, Second Mahalaa:

ਕਿਸ ਹੀ ਕੋਈ ਕੋਇ ਮੰਦੁ ਨਿਮਾਣੀ
ਇਕੁ ਤੂ ॥

Some people have others, but I am forlorn and dishonored; I have only You, Lord.

੭੯੨

792

ਕਿਉ ਨ ਮਰੀਜੈ ਰੋਇ ਜਾ ਲਗੁ
ਚਿਤਿ ਨ ਆਵਹੀ ॥੧॥

I might as well just die crying, if You will not come into my mind. ||1||

ਮਃ ੨ ॥

Second Mahalaa:

ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ
ਸੰਮਾਲਿਓਇ ॥

When there is peace and pleasure, that is the time to remember your Husband Lord. In times of suffering and pain, remember Him then as well.

ਨਾਨਕੁ ਕਹੈ ਸਿਆਣੀਏ ਇਉ ਕੰਤ
ਮਿਲਾਵਾ ਹੋਇ ॥੨॥

Says Nanak, O wise bride, this is the way to meet your Husband Lord. ||2||

ਪਉੜੀ ॥

Pauree:

ਹਉ ਕਿਆ ਸਾਲਾਹੀ ਕਿਰਮ ਜੰਤੁ
ਵਡੀ ਤੇਰੀ ਵਡਿਆਈ ॥

I am a worm - how can I praise You, O Lord; Your glorious greatness is so great!

ਤੂੰ ਅਗਮ ਦਇਆਲੁ ਅਗੰਮੁ ਹੈ
ਆਪਿ ਲੈਹਿ ਮਿਲਾਈ ॥

You are inaccessible, merciful and unapproachable; You
Yourself unite us with Yourself.

ਮੈ ਤੁਝ ਬਿਨੁ ਬੇਲੀ ਕੋ ਨਹੀ ਤੂੰ
ਅੰਤਿ ਸਖਾਈ ॥

I have no other friend except You; in the end, You alone
will be my Companion and Support.

ਜੇ ਤੇਰੀ ਸਰਣਾਗਤੀ ਤਿਨ ਲੈਹਿ
ਛਡਾਈ ॥

You save those who enter Your Sanctuary.

ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ
ਤਮਾਈ ॥੨੦॥੧॥

O Nanak, He is care-free; He has no greed at all. ||20||1||

ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ
ਤਥਾ ਸਭਨਾ ਭਗਤਾ ਕੀ ॥

Raag Soohie, The Word Of
Kabeer Jee, And Other Devotees.

ਕਬੀਰ ਕੇ

Of Kabeer

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਅਵਤਰਿ ਆਇ ਕਹਾ ਤੁਮ ਕੀਨਾ ॥

Since your birth, what have you done?

ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥

You have never even chanted the Name of the Lord. ||1||

ਰਾਮ ਨ ਜਪਹੁ ਕਵਨ ਮਤਿ ਲਾਗੇ ॥

You have not meditated on the Lord; what thoughts are
you attached to?

ਮਰਿ ਜਇਬੇ ਕਉ ਕਿਆ ਕਰਹੁ
ਅਭਾਗੇ ॥੧॥ ਰਹਾਉ ॥

What preparations are you making for your death,
O unfortunate one? ||1||Pause||

ਦੁਖ ਸੁਖ ਕਰਿ ਕੈ ਕੁਟੰਬੁ
ਜੀਵਾਇਆ ॥

Through pain and pleasure, you have taken care of your
family.

ਮਰਤੀ ਬਾਰ ਇਕਸਰ ਦੁਖੁ
ਪਾਇਆ ॥੨॥

But at the time of death, you shall have to endure the
agony all alone. ||2||

ਕੰਠ ਗਹਨ ਤਬ ਕਰਨ ਪੁਕਾਰਾ ॥

When you are seized by the neck, then you shall cry out.

ਕਹਿ ਕਬੀਰ ਆਗੇ ਤੇ ਨ
ਸੰਮਾਰਾ ॥੩॥੧॥

Says Kabeer, why didn't you remember the Lord before
this? ||3||1||

ਸੂਹੀ ਕਬੀਰ ਜੀ ॥

Soohee, Kabeer Jee:

ਥਰਹਰ ਕੰਪੈ ਬਾਲਾ ਜੀਉ ॥

My innocent soul trembles and shakes.

ਨਾ ਜਾਨਉ ਕਿਆ ਕਰਸੀ ਪੀਉ ॥੧॥

I do not know how my Husband Lord will deal with me. ||1||

ਰੈਨਿ ਗਈ ਮਤ ਦਿਨੁ ਭੀ ਜਾਇ ॥	The night of my youth has passed away; will the day of old age also pass away?
ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥	My dark hairs, like bumble bees, have gone away, and grey hairs, like cranes, have settled upon my head. 1 Pause
ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥	Water does not remain in the unbaked clay pot; when the soul-swan departs, the body withers away. 2
ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥	I decorate myself like a young virgin; but how can I enjoy pleasures, without my Husband Lord? 3
ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥	My arm is tired, driving away the crows. Says Kabeer, this is the way the story of my life ends. 4 2
ਸੂਹੀ ਕਬੀਰ ਜੀਉ ॥	Soohee, Kabeer Jee:
ਅਮਲੁ ਸਿਰਾਨੋ ਲੇਖਾ ਦੇਨਾ ॥	Your time of service is at its end, and you will have to give your account.
ਆਏ ਕਠਿਨ ਦੂਤ ਜਮ ਲੇਨਾ ॥	The hard-hearted Messenger of Death has come to take you away.
ਕਿਆ ਤੈ ਖਟਿਆ ਕਹਾ ਗਵਾਇਆ ॥	What have you earned, and what have you lost?
ਚਲਹੁ ਸਿਤਾਬ ਦੀਬਾਨਿ ਬੁਲਾਇਆ ॥੧॥	Come immediately! You are summoned to His Court! 1
ਚਲੁ ਦਰਹਾਲੁ ਦੀਵਾਨਿ ਬੁਲਾਇਆ ॥	Get going! Come just as you are! You have been summoned to His Court.
ਹਰਿ ਫੁਰਮਾਨੁ ਦਰਗਹ ਕਾ ਆਇਆ ॥੧॥ ਰਹਾਉ ॥	The Order has come from the Court of the Lord. 1 Pause
ਕਰਉ ਅਰਦਾਸਿ ਗਾਵ ਕਿਛੁ ਬਾਕੀ ॥	I pray to the Messenger of Death: please, I still have some outstanding debts to collect in the village.
ਲੇਉ ਨਿਬੇਰਿ ਆਜੁ ਕੀ ਰਾਤੀ ॥	I will collect them tonight;
ਕਿਛੁ ਭੀ ਖਰਚੁ ਤੁਮਾਰਾ ਸਾਰਉ ॥	I will also pay you something for your expenses,

ਸੁਬਹ ਨਿਵਾਜ ਸਰਾਇ
ਗੁਜਾਰਉ ॥੨॥

ਸਾਧਸੰਗਿ ਜਾ ਕਉ ਹਰਿ ਰੰਗੁ
ਲਾਗਾ ॥ ਧਨੁ ਧਨੁ ਸੋ ਜਨੁ ਪੁਰਖੁ
ਸਭਾਗਾ ॥

ਈਤ ਉਤ ਜਨ ਸਦਾ ਸੁਹੇਲੇ ॥

ਜਨਮੁ ਪਦਾਰਥੁ ਜੀਤਿ ਅਮੋਲੇ ॥੩॥

ਜਾਗਤੁ ਸੋਇਆ ਜਨਮੁ ਗਵਾਇਆ ॥
ਮਾਲੁ ਧਨੁ ਜੋਰਿਆ ਭਇਆ
ਪਰਾਇਆ ॥

ਕਹੁ ਕਬੀਰ ਤੇਈ ਨਰ ਭੂਲੇ ॥
ਖਸਮੁ ਬਿਸਾਰਿ ਮਾਟੀ ਸੰਗਿ
ਰੂਲੇ ॥੪॥੩॥

੭੯੩

ਸੂਹੀ ਕਬੀਰ ਜੀਉ ਲਲਿਤ ॥
ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ
ਸੁੰਦਰਿ ਕਾਇਆ ॥

ਜਰਾ ਹਾਕ ਦੀ ਸਭ ਮਤਿ ਥਾਕੀ
ਏਕ ਨ ਥਾਕਸਿ ਮਾਇਆ ॥੧॥

ਬਾਵਰੇ ਤੈ ਗਿਆਨ ਬੀਚਾਰੁ ਨ
ਪਾਇਆ ॥

ਬਿਰਥਾ ਜਨਮੁ ਗਵਾਇਆ ॥੧॥
ਰਹਾਉ ॥

ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ
ਲਗੁ ਘਟ ਮਹਿ ਸਾਸਾ ॥

ਜੇ ਘਟੁ ਜਾਇ ਤ ਭਾਉ ਨ ਜਾਸੀ
ਹਰਿ ਕੇ ਚਰਨ ਨਿਵਾਸਾ ॥੨॥

ਜਿਸ ਕਉ ਸਬਦੁ ਬਸਾਵੈ ਅੰਤਰਿ
ਚੁਕੈ ਤਿਸਹਿ ਪਿਆਸਾ ॥

and I will recite my morning prayers on the way. ||2||

Blessed, blessed is the most fortunate servant of the Lord,
who is imbued with the Lord's Love, in the Saadh Sangat,
the Company of the Holy.

Here and there, the humble servants of the Lord are always
happy.

They win the priceless treasure of this human life. ||3||

When he is awake, he is sleeping, and so he loses this life.

The property and wealth he has accumulated passes on to
someone else.

Says Kabeer, those people are deluded,
who forget their Lord and Master, and roll in the dust. ||4||3||

793

Soohee, Kabeer Jee, Lallit:

My eyes are exhausted, and my ears are tired of hearing;
my beautiful body is exhausted.

Driven forward by old age, all my senses are exhausted;
only my attachment to Maya is not exhausted. ||1||

O mad man, you have not obtained spiritual wisdom and
meditation.

You have wasted this human life, and lost. ||1||Pause||

O mortal, serve the Lord, as long as the breath of life
remains in the body.

And even when your body dies, your love for the Lord
shall not die; you shall dwell at the Feet of the Lord. ||2||

When the Word of the Shabad abides deep within, thirst
and desire are quenched.

ਹੁਕਮੈ ਬੂਝੈ ਚਉਪੜਿ ਖੇਲੈ ਮਨੁ
ਜਿਣਿ ਢਾਲੇ ਪਾਸਾ ॥੩॥

ਜੋ ਜਨ ਜਾਨਿ ਭਜਹਿ ਅਬਿਗਤ
ਕਉ ਤਿਨ ਕਾ ਕਛੁ ਨ ਨਾਸਾ ॥
ਕਹੁ ਕਬੀਰ ਤੇ ਜਨ ਕਬਹੁ ਨ
ਹਾਰਹਿ ਢਾਲਿ ਜੁ ਜਾਨਹਿ
ਪਾਸਾ ॥੪॥੪॥

ਸੂਹੀ ਲਲਿਤ ਕਬੀਰ ਜੀਉ ॥
ਏਕੁ ਕੋਟੁ ਪੰਚ ਸਿਕਦਾਰਾ ਪੰਚੇ
ਮਾਗਹਿ ਹਾਲਾ ॥
ਜਿਮੀ ਨਾਹੀ ਮੈ ਕਿਸੀ ਕੀ ਬੋਈ
ਐਸਾ ਦੇਨੁ ਦੁਖਾਲਾ ॥੧॥

ਹਰਿ ਕੇ ਲੋਗਾ ਮੋ ਕਉ ਨੀਤਿ ਡਸੈ
ਪਟਵਾਰੀ ॥
ਊਪਰਿ ਭੁਜਾ ਕਰਿ ਮੈ ਗੁਰ ਪਹਿ
ਪੁਕਾਰਿਆ ਤਿਨਿ ਹਉ ਲੀਆ
ਉਬਾਰੀ ॥੧॥ ਰਹਾਉ ॥

ਨਉ ਡਾਡੀ ਦਸ ਮੁੰਸਫ ਧਾਵਹਿ
ਰਈਅਤਿ ਬਸਨ ਨ ਦੇਹੀ ॥
ਡੋਰੀ ਪੂਰੀ ਮਾਪਹਿ ਨਾਹੀ ਬਹੁ
ਬਿਸਟਾਲਾ ਲੇਹੀ ॥੨॥

ਬਹਤਰਿ ਘਰ ਇਕੁ ਪੁਰਖੁ
ਸਮਾਇਆ ਉਨਿ ਦੀਆ ਨਾਮੁ
ਲਿਖਾਈ ॥

ਧਰਮ ਰਾਇ ਕਾ ਦਫਤਰੁ ਸੋਧਿਆ
ਬਾਕੀ ਰਿਜਮ ਨ ਕਾਈ ॥੩॥

ਸੰਤਾ ਕਉ ਮਤਿ ਕੋਈ ਨਿੰਦਹੁ ਸੰਤ
ਰਾਮੁ ਹੈ ਏਕੋ ॥

ਕਹੁ ਕਬੀਰ ਮੈ ਸੋ ਗੁਰੁ ਪਾਇਆ
ਜਾ ਕਾ ਨਾਉ ਬਿਬੇਕੋ ॥੪॥੫॥

When one understands the Hukam of the Lord's Command,
he plays the game of chess with the Lord; throwing the
dice, he conquers his own mind. ॥3॥

Those humble beings, who know the Imperishable Lord
and meditate on Him, are not destroyed at all.

Says Kabeer, those humble beings who know how to
throw these dice, never lose the game of life. ॥4॥4॥

Soohee, Lalit, Kabeer Jee:

In the one fortress of the body, there are five rulers, and all
five demand payment of taxes.

I have not farmed anyone's land, so such payment is
difficult for me to pay. ॥1॥

O people of the Lord, the tax-collector is constantly
torturing me!

Raising my arms up, I complained to my Guru, and He has
saved me. ॥1॥Pause॥

The nine tax-assessors and the ten magistrates go out; they
do not allow their subjects to live in peace.

They do not measure with a full tape, and they take huge
amounts in bribes. ॥2॥

The One Lord is contained in the seventy-two chambers of
the body, and He has written off my account.

The records of the Righteous Judge of Dharma have been
searched, and I owe absolutely nothing. ॥3॥

Let no one slander the Saints, because the Saints and the
Lord are as one.

Says Kabeer, I have found that Guru, whose Name is Clear
Understanding. ॥4॥5॥

ਰਾਗੁ ਸੂਹੀ ਬਾਣੀ
ਸ੍ਰੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥

Raag Soohee, The Word Of
Sree Ravi Daas Jee:

One Universal Creator God.
By The Grace Of The True Guru:

ਸਹ ਕੀ ਸਾਰ ਸੁਹਾਗਨਿ ਜਾਨੈ ॥
ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥
ਤਨੁ ਮਨੁ ਦੇਇ ਨ ਅੰਤਰੁ ਰਾਖੈ ॥
ਅਵਰਾ ਦੇਖਿ ਨ ਸੁਨੈ ਅਭਾਖੈ ॥੧॥

The happy soul-bride knows the worth of her Husband Lord.
Renouncing pride, she enjoys peace and pleasure.
She surrenders her body and mind to Him, and does not remain separate from Him.
She does not see or hear, or speak to another. ||1||

ਸੋ ਕਤ ਜਾਨੈ ਪੀਰ ਪਰਾਈ ॥
ਜਾ ਕੈ ਅੰਤਰਿ ਦਰਦੁ ਨ ਪਾਈ ॥੧॥
ਰਹਾਉ ॥

How can anyone know the pain of another,
if there is no compassion and sympathy within? ||1||Pause||

ਦੁਖੀ ਦੁਹਾਗਨਿ ਦੁਇ ਪਖ ਹੀਨੀ ॥
ਜਿਨਿ ਨਾਹ ਨਿਰੰਤਰਿ ਭਗਤਿ ਨ
ਕੀਨੀ ॥

The discarded bride is miserable, and loses both worlds;
she does not worship her Husband Lord.

ਪੁਰ ਸਲਾਤ ਕਾ ਪੰਥੁ ਦੁਹੇਲਾ ॥
ਸੰਗਿ ਨ ਸਾਥੀ ਗਵਨੁ ਇਕੇਲਾ ॥੨॥

The bridge over the fire of hell is difficult and treacherous.
No one will accompany you there; you will have to go all alone. ||2||

ਦੁਖੀਆ ਦਰਦਵੰਦੁ ਦਰਿ ਆਇਆ ॥
ਬਹੁਤੁ ਪਿਆਸ ਜਬਾਬੁ ਨ ਪਾਇਆ ॥
ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥
ਜਿਉ ਜਾਨਹੁ ਤਿਉ ਕਰੁ ਗਤਿ
ਮੇਰੀ ॥੩॥੧॥

Suffering in pain, I have come to Your Door,
O Compassionate Lord.
I am so thirsty for You, but You do not answer me.
Says Ravi Daas, I seek Your Sanctuary, God;
as You know me, so will You save me. ||3||1||

ਸੂਹੀ ॥

Soohee:

ਜੋ ਦਿਨ ਆਵਹਿ ਸੋ ਦਿਨ ਜਾਹੀ ॥
ਕਰਨਾ ਕੂਚੁ ਰਹਨੁ ਥਿਰੁ ਨਾਹੀ ॥
ਸੰਗੁ ਚਲਤ ਹੈ ਹਮ ਭੀ ਚਲਨਾ ॥
ਦੂਰਿ ਗਵਨੁ ਸਿਰ ਉਪਰਿ
ਮਰਨਾ ॥੧॥

That day which comes, that day shall go.
You must march on; nothing remains stable.
Our companions are leaving, and we must leave as well.
We must go far away. Death is hovering over our heads. ||1||

੨੯੪

794

ਕਿਆ ਤੂ ਸੋਇਆ ਜਾਗੁ ਇਆਨਾ ॥

ਤੈ ਜੀਵਨੁ ਜਗਿ ਸਚੁ ਕਰਿ ਜਾਨਾ
॥੧॥ ਰਹਾਉ ॥ਜਿਨਿ ਜੀਉ ਦੀਆ ਸੁ ਰਿਜਕੁ
ਅੰਬਰਾਵੈ ॥

ਸਭ ਘਟ ਭੀਤਰਿ ਹਾਟੁ ਚਲਾਵੈ ॥

ਕਰਿ ਬੰਦਿਗੀ ਛਾਡਿ ਮੈ ਮੇਰਾ ॥

ਹਿਰਦੈ ਨਾਮੁ ਸਮ੍ਹਾਰਿ ਸਵੇਰਾ ॥੨॥

ਜਨਮੁ ਸਿਰਾਨੋ ਪੰਥੁ ਨ ਸਵਾਰਾ ॥

ਸਾਂਝ ਪਰੀ ਦਹ ਦਿਸ ਅੰਧਿਆਰਾ ॥

ਕਹਿ ਰਵਿਦਾਸ ਨਿਦਾਨਿ ਦਿਵਾਨੇ ॥

ਚੇਤਸਿ ਨਾਹੀ ਦੁਨੀਆ ਫਨ
ਖਾਨੇ ॥੩॥੨॥

ਸੂਹੀ ॥

ਉਚੇ ਮੰਦਰ ਸਾਲ ਰਸੋਈ ॥

ਏਕ ਘਰੀ ਫੁਨਿ ਰਹਨੁ ਨ ਹੋਈ ॥੧॥

ਇਹੁ ਤਨੁ ਐਸਾ ਜੈਸੇ ਘਾਸ ਕੀ
ਟਾਟੀ ॥ਜਲਿ ਗਇਓ ਘਾਸੁ ਰਲਿ ਗਇਓ
ਮਾਟੀ ॥੧॥ ਰਹਾਉ ॥ਭਾਈ ਬੰਧ ਕੁਟੰਬ ਸਹੇਰਾ ॥ ਓਇ
ਭੀ ਲਾਗੇ ਕਾਢੁ ਸਵੇਰਾ ॥੨॥

ਘਰ ਕੀ ਨਾਰਿ ਉਰਹਿ ਤਨ ਲਾਗੀ ॥

ਉਹ ਤਉ ਭੂਤੁ ਭੂਤੁ ਕਰਿ
ਭਾਗੀ ॥੩॥

Why are you asleep? Wake up, you ignorant fool!

You believe that your life in the world is true. ||1||Pause||

The One who gave you life shall also provide you with
nourishment.

In each and every heart, He runs His shop.

Meditate on the Lord, and renounce your egotism and self-
conceit.Within your heart, contemplate the Naam, the Name of the
Lord, sometime. ||2||Your life has passed away, but you have not arranged
your path.Evening has set in, and soon there will be darkness on
all sides.

Says Ravi Daas, O ignorant mad-man,

don't you realize, that this world is the house of
death?! ||3||2||

Soohee:

You may have lofty mansions, halls and kitchens.

But you cannot stay in them, even for an instant, after
death. ||1||

This body is like a house of straw.

When it is burnt, it mixes with dust. ||1||Pause||

Even relatives, family and friends begin to say, "Take his
body out, immediately!" ||2||And the wife of his house, who was so attached to his
body and heart,

runs away, crying out, "Ghost! Ghost!" ||3||

ਕਹਿ ਰਵਿਦਾਸ ਸਭੈ ਜਗੁ ਲੂਟਿਆ ॥ Says Ravi Daas, the whole world has been plundered,
ਹਮ ਤਉ ਏਕ ਰਾਮੁ ਕਹਿ but I have escaped, chanting the Name of the One
ਛੂਟਿਆ ॥੪॥੩॥ Lord. ||4||3||

ੴ ਸਤਿਗੁਰ ਪ੍ਰਸਾਦਿ ॥

One Universal Creator God.
By The Grace Of The True Guru:

ਰਾਗੁ ਸੂਹੀ
ਬਾਣੀ ਸੇਖ ਫਰੀਦ ਜੀ ਕੀ ॥
ਤਪਿ ਤਪਿ ਲੁਹਿ ਲੁਹਿ ਹਾਥ
ਮਰੋਰਉ ॥

Raag Soohee,
The Word Of Shaykh Fareed Jee:

ਬਾਵਲਿ ਹੋਈ ਸੋ ਸਹੁ ਲੋਰਉ ॥
ਤੈ ਸਹਿ ਮਨ ਮਹਿ ਕੀਆ ਰੋਸੁ ॥
ਮੁਝੁ ਅਵਗਨ ਸਹ ਨਾਹੀ ਦੇਸੁ ॥੧॥

Burning and burning, writhing in pain, I wring my hands.

I have gone insane, seeking my Husband Lord.

O my Husband Lord, You are angry with me in Your Mind.

The fault is with me, and not with my Husband Lord. ||1||

ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥

O my Lord and Master, I do not know Your excellence and worth.

ਜੋਬਨੁ ਖੋਇ ਪਾਛੈ ਪਛੁਤਾਨੀ ॥੧॥
ਰਹਾਉ ॥

Having wasted my youth, now I come to regret and repent.
||1||Pause||

ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥
ਅਪਨੇ ਪ੍ਰੀਤਮ ਕੇ ਹਉ ਬਿਰਹੈ
ਜਾਲੀ ॥

O black bird, what qualities have made you black?

“I have been burnt by separation from my Beloved.”

ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥

Without her Husband Lord, how can the soul-bride ever find peace?

ਜਾ ਹੋਇ ਕ੍ਰਿਪਾਲੁ ਤਾ ਪ੍ਰਭੁ
ਮਿਲਾਏ ॥੨॥

When He becomes merciful, then God unites us with Himself. ||2||

ਵਿਧਣ ਖੂਹੀ ਮੁੰਧ ਇਕੋਲੀ ॥

The lonely soul-bride suffers in the pit of the world.

ਨਾ ਕੋ ਸਾਥੀ ਨਾ ਕੋ ਬੇਲੀ ॥

She has no companions, and no friends.

ਕਰਿ ਕਿਰਪਾ ਪ੍ਰਭਿ ਸਾਧਸੰਗਿ
ਮੇਲੀ ॥

In His Mercy, God has united me with the Saadh Sangat, the Company of the Holy.

ਜਾ ਫਿਰਿ ਦੇਖਾ ਤਾ ਮੇਰਾ ਅਲਹੁ
ਬੇਲੀ ॥੩॥

And when I look again, then I find God as my Helper. ||3||

ਵਾਟ ਹਮਾਰੀ ਖਰੀ ਉਡੀਣੀ ॥

The path upon which I must walk is very depressing.

ਖੰਨਿਅਹੁ ਤਿਖੀ ਬਹੁਤੁ ਪਿਈਣੀ ॥
ਉਸੁ ਉਪਰਿ ਹੈ ਮਾਰਗੁ ਮੇਰਾ ॥
ਸੇਖ ਫਰੀਦਾ ਪੰਥੁ ਸਮਾਰਿ ਸਵੇਰਾ
॥੪॥੧॥

It is sharper than a two-edged sword, and very narrow.
That is where my path lies.
O Shaykh Fareed, think of that path early on. ||4||1||

ਸੂਹੀ ਲਲਿਤ ॥

Soohee, Lalit:

ਬੇੜਾ ਬੰਧਿ ਨ ਸਕਿਓ ਬੰਧਨ ਕੀ
ਵੇਲਾ ॥
ਭਰਿ ਸਰਵਰੁ ਜਬ ਉਛਲੈ ਤਬ
ਤਰਣੁ ਦੁਹੇਲਾ ॥੧॥

You were not able to make yourself a raft when you
should have.
When the ocean is churning and over-flowing, then it is
very difficult to cross over it. ||1||

ਹਥੁ ਨ ਲਾਇ ਕਸੰਭਤੈ ਜਲਿ ਜਾਸੀ
ਢੇਲਾ ॥੧॥ ਰਹਾਉ ॥

Do not touch the safflower with your hands; its color will
fade away, my dear. ||1||Pause||

ਇਕ ਆਪੀਨੈ ਪਤਲੀ ਸਹ ਕੇਰੇ
ਬੋਲਾ ॥

First, the bride herself is weak, and then, her Husband
Lord's Order is hard to bear.

ਦੁਧਾ ਥਣੀ ਨ ਆਵਈ ਫਿਰਿ ਹੋਇ
ਨ ਮੇਲਾ ॥੨॥

Milk does not return to the breast; it will not be collected
again. ||2||

ਕਹੈ ਫਰੀਦੁ ਸਹੇਲੀਹੋ ਸਹੁ
ਅਲਾਏਸੀ ॥

Says Fareed, O my companions, when our Husband Lord
calls,

ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ
ਥੀਸੀ ॥੩॥੨॥

the soul departs, sad at heart, and this body returns to
dust. ||3||2||

੭੯੫

795

ੴ ਸਤਿ ਨਾਮੁ ਕਰਤਾ ਪੁਰਖੁ
ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ ॥

One Universal Creator God. Truth Is The Name.
Creative Being Personified. No Fear. No Hatred.
Image Of The Undying. Beyond Birth. Self-Existent.

By Guru's Grace:

ਰਾਗੁ ਬਿਲਾਵਲੁ ਮਹਲਾ ੧ ਚਉਪਦੇ
ਘਰੁ ੧ ॥

Raag Bilaaval, First Mahalaa, Chau-Padas,
First House:

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ
ਕਵਨ ਵਡਾਈ ॥

You are the Emperor, and I call You a chief - how does this
add to Your greatness?

ਜੋ ਤੂ ਦੇਹਿ ਸੁ ਕਹਾ ਸੁਆਮੀ ਮੈ
ਮੁਰਖ ਕਹਣੁ ਨ ਜਾਈ ॥੧॥

As You permit me, I praise You, O Lord and Master; I am
ignorant, and I cannot chant Your Praises. ||1||

ਤੇਰੇ ਗੁਣ ਗਾਵਾ ਦੇਹਿ ਬੁਝਾਈ ॥ Please bless me with such understanding, that I may sing
Your Glorious Praises.

ਜੈਸੇ ਸਚ ਮਹਿ ਰਹਉ ਰਜਾਈ ॥੧॥ May I dwell in Truth, according to Your Will. ||1||Pause||
ਰਹਾਉ ॥

ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ Whatever has happened, has all come from You. You are
ਤੇਰੀ ਸਭ ਅਸਨਾਈ ॥ All-knowing.

ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ Your limits cannot be known, O my Lord and Master; I am
ਅੰਧੁਲੇ ਕਿਆ ਚਤੁਰਾਈ ॥੨॥ blind - what wisdom do I have? ||2||

ਕਿਆ ਹਉ ਕਥੀ ਕਥੇ ਕਥਿ What should I say? While talking, I talk of seeing, but I
ਦੇਖਾ ਮੈ ਅਕਥੁ ਨ ਕਥਨਾ cannot describe the indescribable.
ਜਾਈ ॥

ਜੋ ਤੁਧੁ ਭਾਵੈ ਸੋਈ ਆਖਾ ਤਿਲੁ As it pleases Your Will, I speak; it is just the tiniest bit of
ਤੇਰੀ ਵਡਿਆਈ ॥੩॥ Your greatness. ||3||

ਏਤੇ ਕੂਕਰ ਹਉ ਬੇਗਾਨਾ ਭਉਕਾ Among so many dogs, I am an outcast; I bark for my
ਇਸੁ ਤਨ ਤਾਈ ॥ body's belly.

ਭਗਤਿ ਹੀਨੁ ਨਾਨਕੁ ਜੇ ਹੋਇਗਾ ਤਾ Without devotional worship, O Nanak, even so, still, my
ਖਸਮੈ ਨਾਉ ਨ ਜਾਈ ॥੪॥੧॥ Master's Name does not leave me. ||4||1||

ਬਿਲਾਵਲੁ ਮਹਲਾ ੧ ॥

Bilaawal, First Mahalaa:

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ My mind is the temple, and my body is the simple cloth
ਹੀ ਤੀਰਥਿ ਨਾਵਾ ॥ of the humble seeker; deep within my heart, I bathe at the
sacred shrine.

ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ The One Word of the Shabad abides within my mind; I
ਬਾਹੁੜਿ ਜਨਮਿ ਨ ਆਵਾ ॥੧॥ shall not come to be born again. ||1||

ਮਨੁ ਬੇਧਿਆ ਦਇਆਲ ਸੇਤੀ ਮੇਰੀ My mind is pierced through by the Merciful Lord, O my
ਮਾਈ ॥ mother!

ਕਉਣੁ ਜਾਣੈ ਪੀਰ ਪਰਾਈ ॥ Who can know the pain of another?

ਹਮ ਨਾਹੀ ਚਿੰਤ ਪਰਾਈ ॥੧॥ I think of none other than the Lord. ||1||Pause||
ਰਹਾਉ ॥

ਅਗਮ ਅਗੋਚਰ ਅਲਖ ਅਪਾਰਾ O Lord, inaccessible, unfathomable, invisible and infinite:
ਚਿੰਤਾ ਕਰਹੁ ਹਮਾਰੀ ॥ please, take care of me!

ਜਲਿ ਥਲਿ ਮਹੀਅਲਿ ਭਰਿਪੁਰਿ
ਲੀਣਾ ਘਟਿ ਘਟਿ ਜੋਤਿ
ਤੁਮਾਰੀ ॥੨॥

In the water, on the land and in sky, You are totally pervading. Your Light is in each and every heart. ||2||

ਸਿਖ ਮਤਿ ਸਭ ਬੁਧਿ ਤੁਮਾਰੀ
ਮੰਦਿਰ ਛਾਵਾ ਤੇਰੇ ॥

All teachings, instructions and understandings are Yours; the mansions and sanctuaries are Yours as well.

ਤੁਝ ਬਿਨੁ ਅਵਰੁ ਨ ਜਾਣਾ ਮੇਰੇ
ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥

Without You, I know no other, O my Lord and Master; I continually sing Your Glorious Praises. ||3||

ਜੀਅ ਜੰਤ ਸਭਿ ਸਰਣਿ ਤੁਮਾਰੀ
ਸਰਬ ਚਿੰਤ ਤੁਧੁ ਪਾਸੇ ॥

All beings and creatures seek the Protection of Your Sanctuary; all thought of their care rests with You.

ਜੋ ਤੁਧੁ ਭਾਵੈ ਸੋਈ ਚੰਗਾ ਇਕ
ਨਾਨਕ ਕੀ ਅਰਦਾਸੇ ॥੪॥੨॥

That which pleases Your Will is good; this alone is Nanak's prayer. ||4||2||

ਬਿਲਾਵਲੁ ਮਹਲਾ ੧ ॥

Bilaawal, First Mahalaa:

ਆਪੇ ਸਬਦੁ ਆਪੇ ਨੀਸਾਨੁ ॥

He Himself is the Word of the Shabad, and He Himself is the Insignia.

ਆਪੇ ਸੁਰਤਾ ਆਪੇ ਜਾਨੁ ॥

He Himself is the Listener, and He Himself is the Knower.

ਆਪੇ ਕਰਿ ਕਰਿ ਵੇਖੈ ਤਾਣੁ ॥

He Himself created the creation, and He Himself beholds His almighty power.

ਤੂ ਦਾਤਾ ਨਾਮੁ ਪਰਵਾਣੁ ॥੧॥

You are the Great Giver; Your Name alone is approved. ||1||

੭੯੬

796

ਐਸਾ ਨਾਮੁ ਨਿਰੰਜਨ ਦੇਉ ॥
ਹਉ ਜਾਚਿਕੁ ਤੂ ਅਲਖ ਅਭੇਉ ॥੧॥
ਰਹਾਉ ॥

Such is the Name of the Immaculate, Divine Lord.
I am just a beggar; You are invisible and unknowable.
||1||Pause||

ਮਾਇਆ ਮੋਹੁ ਧਰਕਟੀ ਨਾਰਿ ॥
ਭੁੰਡੀ ਕਾਮਣਿ ਕਾਮਣਿਆਰਿ ॥
ਰਾਜੁ ਰੂਪੁ ਝੂਠਾ ਦਿਨ ਚਾਰਿ ॥
ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥

Love of Maya is like a cursed woman, ugly, dirty and promiscuous.
Power and beauty are false, and last for only a few days.
But when one is blessed with the Naam, the darkness within is illuminated. ||2||

ਚਖਿ ਛੇਡੀ ਸਹਸਾ ਨਹੀ ਕੋਇ ॥
ਬਾਪੁ ਦਿਸੈ ਵੇਜਾਤਿ ਨ ਹੋਇ ॥

I tasted Maya and renounced it, and now, I have no doubts.
One whose father is known, cannot be illegitimate.

ਏਕੇ ਕਉ ਨਾਹੀ ਭਉ ਕੋਇ ॥	One who belongs to the One Lord, has no fear.
ਕਰਤਾ ਕਰੇ ਕਰਾਵੈ ਸੋਇ ॥੩॥	The Creator acts, and causes all to act. 3
ਸਬਦਿ ਮੁਏ ਮਨੁ ਮਨ ਤੇ ਮਾਰਿਆ ॥	One who dies in the Word of the Shabad conquers his mind, through his mind.
ਠਾਕਿ ਰਹੇ ਮਨੁ ਸਾਚੈ ਧਾਰਿਆ ॥	Keeping his mind restrained, he enshrines the True Lord within his heart.
ਅਵਰੁ ਨ ਸੂਝੈ ਗੁਰ ਕਉ ਵਾਰਿਆ ॥	He does not know any other, and he is a sacrifice to the Guru.
ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥	O Nanak, attuned to the Naam, he is emancipated. 4 3

ਬਿਲਾਵਲੁ ਮਹਲਾ ੧ ॥

Bilaaval, First Mahalaa:

ਗੁਰ ਬਚਨੀ ਮਨੁ ਸਹਜ ਧਿਆਨੇ ॥	Through the Word of the Guru's Teachings, the mind intuitively meditates on the Lord.
ਹਰਿ ਕੈ ਰੰਗਿ ਰਤਾ ਮਨੁ ਮਾਨੇ ॥	Imbued with the Lord's Love, the mind is satisfied.
ਮਨਮੁਖ ਭਰਮਿ ਭੁਲੇ ਬਉਰਾਨੇ ॥	The insane, self-willed manmukhs wander around, deluded by doubt.
ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥	Without the Lord, how can anyone survive? Through the Word of the Guru's Shabad, He is realized. 1
ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥	Without the Blessed Vision of His Darshan, how can I live, O my mother?
ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥	Without the Lord, my soul cannot survive, even for an instant; the True Guru has helped me understand this. 1 Pause
ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥	Forgetting my God, I die in pain.
ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥	With each breath and morsel of food, I meditate on my Lord, and seek Him.
ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥	I remain always detached, but I am enraptured with the Lord's Name.
ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥	Now, as Gurmukh, I know that the Lord is always with me. 2
ਅਕਥ ਕਥਾ ਕਹੀਐ ਗੁਰ ਭਾਇ ॥	The Unspoken Speech is spoken, by the Will of the Guru.

ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥

He shows us that God is unapproachable and unfathomable.

ਬਿਨੁ ਗੁਰ ਕਰਣੀ ਕਿਆ ਕਾਰ
ਕਮਾਇ ॥

Without the Guru, what lifestyle could we practice, and what work could we do?

ਹਉਮੈ ਮੇਟਿ ਚਲੈ ਗੁਰ ਸਬਦਿ
ਸਮਾਇ ॥੩॥

Eradicating egotism, and walking in harmony with the Guru's Will, I am absorbed in the Word of the Shabad. ||3||

ਮਨਮੁਖੁ ਵਿਛੁੜੈ ਖੋਟੀ ਰਾਸਿ ॥

The self-willed manmukhs are separated from the Lord, gathering false wealth.

ਗੁਰਮੁਖਿ ਨਾਮਿ ਮਿਲੈ ਸਾਬਾਸਿ ॥

The Gurmukhs are celebrated with the glory of the Naam, the Name of the Lord.

ਹਰਿ ਕਿਰਪਾ ਧਾਰੀ ਦਾਸਨਿ ਦਾਸ ॥

The Lord has showered His Mercy upon me, and made me the slave of His slaves.

ਜਨ ਨਾਨਕ ਹਰਿ ਨਾਮ ਧਨੁ
ਰਾਸਿ ॥੪॥੪॥

The Name of the Lord is the wealth and capital of servant Nanak. ||4||4||

ਬਿਲਾਵਲੁ ਮਹਲਾ ੩ ਘਰੁ ੧

Bilaaval, Third Mahalaa, First House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਪ੍ਰਿਗੁ ਪ੍ਰਿਗੁ ਖਾਇਆ ਪ੍ਰਿਗੁ ਪ੍ਰਿਗੁ
ਸੋਇਆ ਪ੍ਰਿਗੁ ਪ੍ਰਿਗੁ ਕਾਪੜੁ ਅੰਗਿ
ਚੜਾਇਆ ॥

Cursed, cursed is the food; cursed, cursed is the sleep; cursed, cursed are the clothes worn on the body.

ਪ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ
ਜਿਤੁ ਹੁਣਿ ਖਸਮੁ ਨ ਪਾਇਆ ॥

Cursed is the body, along with family and friends, when one does not find his Lord and Master in this life.

ਪਉੜੀ ਛੁੜਕੀ ਫਿਰਿ ਹਾਥਿ ਨ ਆਵੈ
ਅਹਿਲਾ ਜਨਮੁ ਗਵਾਇਆ ॥੧॥

He misses the step of the ladder, and this opportunity will not come into his hands again; his life is wasted, uselessly. ||1||

ਦੁਜਾ ਭਾਉ ਨ ਦੇਈ ਲਿਵ ਲਾਗਣਿ
ਜਿਨਿ ਹਰਿ ਕੇ ਚਰਣ ਵਿਸਾਰੇ ॥

The love of duality does not allow him to lovingly focus his attention on the Lord; he forgets the Feet of the Lord.

ਜਗਜੀਵਨ ਦਾਤਾ ਜਨ ਸੇਵਕ ਤੇਰੇ
ਤਿਨ ਕੇ ਤੈ ਦੂਖ ਨਿਵਾਰੇ ॥੧॥
ਰਹਾਉ ॥

O Life of the World, O Great Giver, you eradicate the sorrows of your humble servants. ||1||Pause||

ਤੂ ਦਇਆਲੁ ਦਇਆਪਤਿ ਦਾਤਾ
ਕਿਆ ਏਹਿ ਜੰਤ ਵਿਚਾਰੇ ॥

You are Merciful, O Great Giver of Mercy; what are these poor beings?

ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ
ਆਖਿ ਵਖਾਣੇ ॥

All are liberated or placed into bondage by You; this is all one can say.

ਗੁਰਮੁਖਿ ਹੋਵੈ ਸੋ ਮੁਕਤੁ ਕਹੀਐ
ਮਨਮੁਖ ਬੰਧ ਵਿਚਾਰੇ ॥੨॥

One who becomes Gurmukh is said to be liberated, while the poor self-willed manmukhs are in bondage. ||2||

ਸੋ ਜਨੁ ਮੁਕਤੁ ਜਿਸੁ ਏਕ ਲਿਵ
ਲਾਗੀ ਸਦਾ ਰਹੈ ਹਰਿ ਨਾਲੇ ॥

He alone is liberated, who lovingly focuses his attention on the One Lord, always dwelling with the Lord.

ਤਿਨ ਕੀ ਗਹਣ ਗਤਿ ਕਹੀ ਨ
ਜਾਈ ਸਚੈ ਆਪਿ ਸਵਾਰੇ ॥

His depth and condition cannot be described. The True Lord Himself embellishes him.

੭੯੭

797

ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ
ਨਾ ਉਰਵਾਰਿ ਨ ਪਾਰੇ ॥੩॥

Those who wander around, deluded by doubt, are called manmukhs; they are neither on this side, nor on the other side. ||3||

ਜਿਸ ਨੋ ਨਦਰਿ ਕਰੇ ਸੋਈ ਜਨੁ
ਪਾਏ ਗੁਰ ਕਾ ਸਬਦੁ ਸਮਾਲੇ ॥

That humble being, who is blessed by the Lord's Glance of Grace obtains Him, and contemplates the Word of the Guru's Shabad.

ਹਰਿ ਜਨ ਮਾਇਆ ਮਾਹਿ ਨਿਸਤਾਰੇ ॥

In the midst of Maya, the Lord's servant is emancipated.

ਨਾਨਕ ਭਾਗੁ ਹੋਵੈ ਜਿਸੁ ਮਸਤਕਿ
ਕਾਲਹਿ ਮਾਰਿ ਬਿਦਾਰੇ ॥੪॥੧॥

O Nanak, one who has such destiny inscribed upon his forehead, conquers and destroys death. ||4||1||

ਬਿਲਾਵਲੁ ਮਹਲਾ ੩ ॥

Bilaaval, Third Mahalaa:

ਅਤੁਲੁ ਕਿਉ ਤੋਲਿਆ ਜਾਇ ॥

How can the unweighable be weighed?

ਦੂਜਾ ਹੋਇ ਤ ਸੋਝੀ ਪਾਇ ॥

If there is anyone else as great, then he alone could understand the Lord.

ਤਿਸ ਤੇ ਦੂਜਾ ਨਾਹੀ ਕੋਇ ॥

There is no other than Him.

ਤਿਸ ਦੀ ਕੀਮਤਿ ਕਿਊ ਹੋਇ ॥੧॥

How can His value be estimated? ||1||

ਗੁਰ ਪਰਸਾਦਿ ਵਸੈ ਮਨਿ ਆਇ ॥

By Guru's Grace, He comes to dwell in the mind.

ਤਾ ਕੋ ਜਾਣੈ ਦੁਬਿਧਾ ਜਾਇ ॥੧॥

One comes to know Him, when duality departs. ||1||Pause||

ਰਹਾਉ ॥

ਆਪਿ ਸਰਾਫੁ ਕਸਵਟੀ ਲਾਏ ॥

He Himself is the Assayer, applying the touch-stone to test it.

ਆਪੇ ਪਰਖੇ ਆਪਿ ਚਲਾਏ ॥	He Himself analyzes the coin, and He Himself approves it as currency.
ਆਪੇ ਤੋਲੇ ਪੂਰਾ ਹੋਇ ॥	He Himself weights it perfectly.
ਆਪੇ ਜਾਣੈ ਏਕੋ ਸੋਇ ॥੨॥	He alone knows; He is the One and Only Lord. 2
ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥	All the forms of Maya emanate from Him.
ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥	He alone becomes pure and immaculate, who is united with the Lord.
ਜਿਸ ਨੋ ਲਾਏ ਲਗੈ ਤਿਸੁ ਆਇ ॥	He alone is attached, whom the Lord attaches.
ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥੩॥	All Truth is revealed to him, and then, he merges in the True Lord. 3
ਆਪੇ ਲਿਵ ਧਾਤੁ ਹੈ ਆਪੇ ॥	He Himself leads the mortals to focus on Him, and He Himself causes them to chase after Maya.
ਆਪਿ ਬੁਝਾਏ ਆਪੇ ਜਾਪੇ ॥	He Himself imparts understanding, and He reveals Himself.
ਆਪੇ ਸਤਿਗੁਰੁ ਸਬਦੁ ਹੈ ਆਪੇ ॥	He Himself is the True Guru, and He Himself is the Word of the Shabad.
ਨਾਨਕ ਆਖਿ ਸੁਣਾਏ ਆਪੇ ॥੪॥੨॥	O Nanak, He Himself speaks and teaches. 4 2

ਬਿਲਾਵਲੁ ਮਹਲਾ ੩ ॥

Bilaaval, Third Mahalaa:

ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਹੈ ਬਹਾਨਾ ॥	My Lord and Master has made me His servant, and blessed me with His service; how can anyone argue about this?
ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥੧॥	Such is Your play, One and Only Lord; You are the One, contained among all. 1
ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜ ਧਿਆਨਾ ॥੧॥ ਰਹਾਉ ॥	When the True Guru is pleased and appeased, one is absorbed in the Lord's Name. One who is blessed by the Lord's Mercy, finds the True Guru; night and day, he automatically remains focused on the Lord's meditation. 1 Pause
ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ ॥	How can I serve You? How can I be proud of this?
ਜਬ ਅਪੁਨੀ ਜੋਤਿ ਖਿਚਹਿ ਤੁ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥੨॥	When You withdraw Your Light, O Lord and Master, then who can speak and teach? 2

ਆਪੇ ਗੁਰੂ ਚੇਲਾ ਹੈ ਆਪੇ ਆਪੇ
ਗੁਣੀ ਨਿਧਾਨਾ ॥

ਜਿਉ ਆਪਿ ਚਲਾਏ ਤਿਵੈ ਕੋਈ ਚਾਲੈ
ਜਿਉ ਹਰਿ ਭਾਵੈ ਭਗਵਾਨਾ ॥੩॥

ਕਹਤ ਨਾਨਕ ਤੂ ਸਾਚਾ ਸਾਹਿਬੁ
ਕਉਣੁ ਜਾਣੈ ਤੇਰੇ ਕਾਮਾਂ ॥

ਇਕਨਾ ਘਰ ਮਹਿ ਦੇ ਵਡਿਆਈ
ਇਕਿ ਭਰਮਿ ਭਵਹਿ
ਅਭਿਮਾਨਾ ॥੪॥੩॥

ਬਿਲਾਵਲੁ ਮਹਲਾ ੩ ॥

ਪੂਰਾ ਥਾਟੁ ਬਣਾਇਆ ਪੂਰੈ ਵੇਖਹੁ
ਏਕ ਸਮਾਨਾ ॥

ਇਸੁ ਪਰਪੰਚ ਮਹਿ ਸਾਚੇ ਨਾਮ
ਕੀ ਵਡਿਆਈ ਮਤੁ ਕੇ ਧਰਹੁ
ਗੁਮਾਨਾ ॥੧॥

ਸਤਿਗੁਰ ਕੀ ਜਿਸ ਨੇ ਮਤਿ ਆਵੈ
ਸੋ ਸਤਿਗੁਰ ਮਾਹਿ ਸਮਾਨਾ ॥

ਇਹ ਬਾਣੀ ਜੋ ਜੀਅਹੁ ਜਾਣੈ ਤਿਸੁ
ਅੰਤਰਿ ਰਵੈ ਹਰਿ ਨਾਮਾ ॥੧॥
ਰਹਾਉ ॥

ਚਹੁ ਜੁਗਾ ਕਾ ਹੁਣਿ ਨਿਬੇੜਾ ਨਰ
ਮਨੁਖਾ ਨੋ ਏਕੁ ਨਿਧਾਨਾ ॥

ਜਤੁ ਸੰਜਮ ਤੀਰਥ ਓਨਾ ਜੁਗਾ ਕਾ
ਧਰਮੁ ਹੈ ਕਲਿ ਮਹਿ ਕੀਰਤਿ ਹਰਿ
ਨਾਮਾ ॥੨॥

ਜੁਗਿ ਜੁਗਿ ਆਪੇ ਆਪਣਾ ਧਰਮੁ ਹੈ
ਸੋਧਿ ਦੇਖਹੁ ਬੇਦ ਪੁਰਾਨਾ ॥

ਗੁਰਮੁਖਿ ਜਿਨੀ ਧਿਆਇਆ ਹਰਿ
ਹਰਿ ਜਗਿ ਤੇ ਪੂਰੇ ਪਰਵਾਨਾ ॥੩॥

You Yourself are the Guru, and You Yourself are the chaylaa,
the humble disciple; You Yourself are the treasure of virtue.

As You cause us to move, so do we move, according to the
Pleasure of Your Will, O Lord God. ||3||

Says Nanak, You are the True Lord and Master; who can
know Your actions?

Some are blessed with glory in their own homes, while
others wander in doubt and pride. ||4||3||

Bilaaval, Third Mahalaa:

The perfect Lord has fashioned the Perfect Creation.
Behold the Lord pervading everywhere.

In this play of the world, is the glorious greatness of the
True Name. No one should take pride in himself. ||1||

One who accepts the wisdom of the True Guru's
Teachings, is absorbed into the True Guru.

The Lord's Name abides deep within the nucleus of one
who realizes the Bani of the Guru's Word within his soul.
||1||Pause||

Now, this is the essence of the teachings of the four ages:
for the human race, the Name of the One Lord is the
greatest treasure.

Celibacy, self-discipline and pilgrimages were the essence
of Dharma in those past ages; but in this Dark Age of Kali
Yuga, the Praise of the Lord's Name is the essence of
Dharma. ||2||

Each and every age has its own essence of Dharma; study
the Vedas and the Puraanas, and see this as true.

They are Gurmukh, who meditate on the Lord, Har, Har;
in this world, they are perfect and approved. ||3||

੨੯੮

ਕਹਤ ਨਾਨਕੁ ਸਚੇ ਸਿਉ ਪ੍ਰੀਤਿ
ਲਾਏ ਚੂਕੈ ਮਨਿ ਅਭਿਮਾਨਾ ॥
ਕਹਤ ਸੁਣਤ ਸਭੇ ਸੁਖ ਪਾਵਹਿ
ਮਾਨਤ ਪਾਹਿ ਨਿਧਾਨਾ ॥੪॥੪॥

ਬਿਲਾਵਲੁ ਮਹਲਾ ੩ ॥
ਗੁਰਮੁਖਿ ਪ੍ਰੀਤਿ ਜਿਸ ਨੋ ਆਪੇ
ਲਾਏ ॥
ਤਿਤੁ ਘਰਿ ਬਿਲਾਵਲੁ ਗੁਰ ਸਬਦਿ
ਸੁਹਾਏ ॥
ਮੰਗਲੁ ਨਾਰੀ ਗਾਵਹਿ ਆਏ ॥
ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥

ਹਉ ਤਿਨ ਬਲਿਹਾਰੈ ਜਿਨ੍ ਹਰਿ
ਮੰਨਿ ਵਸਾਏ ॥
ਹਰਿ ਜਨ ਕਉ ਮਿਲਿਆ ਸੁਖੁ
ਪਾਈਐ ਹਰਿ ਗੁਣ ਗਾਵੈ ਸਹਜਿ
ਸੁਭਾਏ ॥੧॥ ਰਹਾਉ ॥

ਸਦਾ ਰੰਗਿ ਰਾਤੇ ਤੇਰੈ ਚਾਏ ॥
ਹਰਿ ਜੀਉ ਆਪਿ ਵਸੈ ਮਨਿ
ਆਏ ॥
ਆਪੇ ਸੋਭਾ ਸਦ ਹੀ ਪਾਏ ॥
ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥

ਗੁਰਮੁਖਿ ਰਾਤੇ ਸਬਦਿ ਰੰਗਾਏ ॥
ਨਿਜ ਘਰਿ ਵਾਸਾ ਹਰਿ ਗੁਣ
ਗਾਏ ॥
ਰੰਗਿ ਚਲੂਲੈ ਹਰਿ ਰਸਿ ਭਾਏ ॥
ਇਹੁ ਰੰਗੁ ਕਦੇ ਨ ਉਤਰੈ ਸਾਚਿ
ਸਮਾਏ ॥੩॥

798

Says Nanak, loving the True Lord, the mind's egotism and self-conceit is eradicated.

Those who speak and listen to the Lord's Name, all find peace. Those who believe in it, obtain the supreme treasure. ||4||4||

Bilaaaval, Third Mahalaa:

The Lord Himself attaches the Gurmukh to His Love;

joyful melodies permeate his home, and he is embellished with the Word of the Guru's Shabad.

The women come and sing the songs of joy.

Meeting with their Beloved, lasting peace is obtained. ||1||

I am a sacrifice to those, whose minds are filled with the Lord.

Meeting with the humble servant of the Lord, peace is obtained, and one intuitively sings the Glorious Praises of the Lord. ||1||Pause||

They are always imbued with Your Joyful Love;

O Dear Lord, You Yourself come to dwell in their minds.

They obtain eternal glory.

The Gurmukhs are united in the Lord's Union. ||2||

The Gurmukhs are imbued with the love of the Word of the Shabad.

They abide in the home of their own being, singing the Glorious Praises of the Lord.

They are dyed in the deep crimson color of the Lord's Love; they look so beautiful.

This dye never fades away; they are absorbed in the True Lord. ||3||

ਅੰਤਰਿ ਸਬਦੁ ਮਿਟਿਆ ਅਗਿਆਨੁ
ਅੰਧੇਰਾ ॥

The Shabad deep within the nucleus of the self dispels the darkness of ignorance.

ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ
ਮੇਰਾ ॥

Meeting with my Friend, the True Guru, I have obtained spiritual wisdom.

ਜੋ ਸਚਿ ਰਾਤੇ ਤਿਨ ਬਹੁਤਿ ਨ
ਫੇਰਾ ॥

Those who are attuned to the True Lord, do not have to enter the cycle of reincarnation again.

ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ
ਮੇਰਾ ॥੪॥੫॥

O Nanak, my Perfect Guru implants the Naam, the Name of the Lord, deep within. ||4||5||

ਬਿਲਾਵਲੁ ਮਹਲਾ ੩ ॥

Bilaaval, Third Mahalaa:

ਪੂਰੇ ਗੁਰ ਤੇ ਵਡਿਆਈ ਪਾਈ ॥

From the Perfect Guru, I have obtained glorious greatness.

ਅਚਿੰਤ ਨਾਮੁ ਵਸਿਆ ਮਨਿ ਆਈ ॥

The Naam, the Name of the Lord, has spontaneously come to abide in my mind.

ਹਉਮੈ ਮਾਇਆ ਸਬਦਿ ਜਲਾਈ ॥

Through the Word of the Shabad, I have burnt away egotism and Maya.

ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥

Through the Guru, I have obtained honor in the Court of the True Lord. ||1||

ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥

I serve the Lord of the Universe; I have no other work to do.

ਅਨਦਿਨੁ ਅਨਦੁ ਹੋਵੈ ਮਨਿ ਮੇਰੈ
ਗੁਰਮੁਖਿ ਮਾਗਉ ਤੇਰਾ ਨਾਮੁ
ਨਿਵਾਜਾ ॥੧॥ ਰਹਾਉ ॥

Night and day, my mind is in ecstasy; as Gurmukh, I beg for the bliss-giving Naam. ||1||Pause||

ਮਨ ਕੀ ਪਰਤੀਤਿ ਮਨ ਤੇ ਪਾਈ ॥

From the mind itself, mental faith is obtained.

ਪੂਰੇ ਗੁਰ ਤੇ ਸਬਦਿ ਬੁਝਾਈ ॥

Through the Guru, I have realized the Shabad.

ਜੀਵਣ ਮਰਣੁ ਕੋ ਸਮਸਰਿ ਵੇਖੈ ॥

How rare is that person, who looks upon life and death alike.

ਬਹੁਤਿ ਨ ਮਰੈ ਨਾ ਜਮੁ ਪੇਖੈ ॥੨॥

She shall never die again, and shall not have to see the Messenger of Death. ||2||

ਘਰ ਹੀ ਮਹਿ ਸਭਿ ਕੋਟ ਨਿਧਾਨ ॥

Within the home of the self are all the millions of treasures.

ਸਤਿਗੁਰਿ ਦਿਖਾਏ ਗਇਆ
ਅਭਿਮਾਨੁ ॥

The True Guru has revealed them, and my egotistical pride is gone.

ਸਦ ਹੀ ਲਾਗਾ ਸਹਜਿ ਧਿਆਨ ॥

I keep my meditation always focused on the Cosmic Lord.

ਅਨਦਿਨੁ ਗਾਵੈ ਏਕੋ ਨਾਮ ॥੩॥

Night and day, I sing the One Name. ||3||

ਇਸੁ ਜੁਗ ਮਹਿ ਵਡਿਆਈ ਪਾਈ ॥ I have obtained glorious greatness in this age,
 ਪੂਰੇ ਗੁਰ ਤੇ ਨਾਮੁ ਧਿਆਈ ॥ from the Perfect Guru, meditating on the Naam.
 ਜਹ ਦੇਖਾ ਤਹ ਰਹਿਆ ਸਮਾਈ ॥ Wherever I look, I see the Lord permeating and pervading.
 ਸਦਾ ਸੁਖਦਾਤਾ ਕੀਮਤਿ ਨਹੀ ॥ He is forever the Giver of peace; His worth cannot be
 ਪਾਈ ॥੪॥ estimated. ॥4॥

ਪੂਰੈ ਭਾਗਿ ਗੁਰੁ ਪੂਰਾ ਪਾਇਆ ॥ By perfect destiny, I have found the Perfect Guru.
 ਅੰਤਰਿ ਨਾਮੁ ਨਿਧਾਨੁ ਦਿਖਾਇਆ ॥ He has revealed to me the treasure of the Naam, deep
 within the nucleus of my self.

ਗੁਰ ਕਾ ਸਬਦੁ ਅਤਿ ਮੀਠਾ ॥ The Word of the Guru's Shabad is so very sweet.
 ਲਾਇਆ ॥

ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ॥ O Nanak, my thirst is quenched, and my mind and body
 ਪਾਇਆ ॥੫॥੬॥੪॥੬॥੧੦॥ have found peace. ॥5॥6॥4॥6॥10॥

ਰਾਗੁ ਬਿਲਾਵਲੁ ਮਹਲਾ ੪ ਘਰੁ ੩
 ੴ ਸਤਿਗੁਰ ਪ੍ਰਸਾਦਿ ॥

Raag Bilaaval, Fourth Mahalaa, Third House:

One Universal Creator God.

By The Grace Of The True Guru:

ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ॥ Effort and intelligence come from God, the Inner-knower,
 ਪ੍ਰੇਰੇ ਤਿਉ ਕਰਨਾ ॥ the Searcher of hearts; as He wills, they act.

ਜਿਉ ਨਟੂਆ ਤੰਤੁ ਵਜਾਏ ਤੰਤੀ ॥ As the violinist plays upon the strings of the violin, so
 ਤਿਉ ਵਾਜਹਿ ਜੰਤ ਜਨਾ ॥੧॥ does the Lord play the living beings. ॥1॥

੭੯੯

799

ਜਪਿ ਮਨ ਰਾਮ ਨਾਮੁ ਰਸਨਾ ॥ Chant the Name of the Lord with your tongue, O mind.
 ਮਸਤਕਿ ਲਿਖਤ ਲਿਖੇ ਗੁਰੁ ॥ According to the pre-ordained destiny written upon my
 ਪਾਇਆ ਹਰਿ ਹਿਰਦੈ ਹਰਿ ਬਸਨਾ ॥ forehead, I have found the Guru, and the Lord abides
 ॥੧॥ ਰਹਾਉ ॥ within my heart. ॥1॥Pause॥

ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ॥ Entangled in Maya, the mortal wanders around. Save Your
 ਰਖਿ ਲੇਵਹੁ ਜਨੁ ਅਪਨਾ ॥ humble servant, O Lord,

ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ॥ as you saved Prahladaad from the clutches of Harnaakash;
 ਹਰਿ ਰਾਖਿਓ ਹਰਿ ਸਰਨਾ ॥੨॥ keep him in Your Sanctuary, Lord. ॥2॥

ਕਵਨ ਕਵਨ ਕੀ ਗਤਿ ਮਿਤਿ ॥ How can I describe the state and the condition, O Lord, of
 ਕਹੀਐ ਹਰਿ ਕੀਏ ਪਤਿਤ ਪਵੰਨਾ ॥ those many sinners you have purified?

ਉਹੁ ਢੋਵੈ ਢੋਰ ਹਾਥਿ ਚਮੁ ਚਮਰੇ
ਹਰਿ ਉਧਰਿਓ ਪਰਿਓ ਸਰਨਾ ॥੩॥

Ravi Daas, the leather-worker, who worked with hides and carried dead animals was saved, by entering the Lord's Sanctuary. ||3||

ਪ੍ਰਭ ਦੀਨ ਦਇਆਲ ਭਗਤ ਭਵ
ਤਾਰਨ ਹਮ ਪਾਪੀ ਰਾਖੁ ਪਪਨਾ ॥

O God, Merciful to the meek, carry Your devotees across the world-ocean; I am a sinner - save me from sin!

ਹਰਿ ਦਾਸਨ ਦਾਸ ਦਾਸ ਹਮ ਕਰੀਅਹੁ
ਜਨ ਨਾਨਕ ਦਾਸ ਦਾਸੰਨਾ ॥੪॥੧॥

O Lord, make me the slave of the slave of Your slaves; servant Nanak is the slave of Your slaves. ||4||1||

ਬਿਲਾਵਲੁ ਮਹਲਾ ੪ ॥

Bilaaval, Fourth Mahalaa:

ਹਮ ਮੂਰਖ ਮੁਗਧ ਅਗਿਆਨ ਮਤੀ
ਸਰਣਾਗਤਿ ਪੁਰਖ ਅਜਨਮਾ ॥

I am foolish, idiotic and ignorant; I seek Your Sanctuary, O Primal Being, O Lord beyond birth.

ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ
ਹਮ ਪਾਥਰ ਹੀਨ ਅਕਰਮਾ ॥੧॥

Have Mercy upon me, and save me, O my Lord and Master; I am a lowly stone, with no good karma at all. ||1||

ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥

O my mind, vibrate and meditate on the Lord, the Name of the Lord.

ਗੁਰਮਤਿ ਹਰਿ ਰਸੁ ਪਾਈਐ ਹੋਰਿ
ਤਿਆਗਹੁ ਨਿਹਫਲ ਕਾਮਾ ॥੧॥
ਰਹਾਉ ॥

Under Guru's Instructions, obtain the sublime, subtle essence of the Lord; renounce other fruitless actions. ||1||Pause||

ਹਰਿ ਜਨ ਸੇਵਕ ਸੇ ਹਰਿ ਤਾਰੇ ਹਮ
ਨਿਰਗੁਨ ਰਾਖੁ ਉਪਮਾ ॥

The humble servants of the Lord are saved by the Lord; I am worthless - it is Your glory to save me.

ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ
ਹਰਿ ਜਪੀਐ ਵਡੇ ਕਰੰਮਾ ॥੨॥

I have no other than You, O my Lord and Master; I meditate on the Lord, by my good karma. ||2||

ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ
ਦੂਖ ਸਹੰਮਾ ॥

Those who lack the Naam, the Name of the Lord, their lives are cursed, and they must endure terrible pain.

ਓਇ ਫਿਰਿ ਫਿਰਿ ਜੋਨਿ
ਭਵਾਈਅਹਿ ਮੰਦਭਾਗੀ ਮੂੜ
ਅਕਰਮਾ ॥੩॥

They are consigned to reincarnation over and over again; they are the most unfortunate fools, with no good karma at all. ||3||

ਹਰਿ ਜਨ ਨਾਮੁ ਅਧਾਰੁ ਹੈ ਧੁਰਿ
ਪੂਰਬਿ ਲਿਖੇ ਵਡ ਕਰਮਾ ॥

The Naam is the Support of the Lord's humble servants; their good karma is pre-ordained.

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ
ਜਨ ਨਾਨਕ ਸਫਲੁ ਜਨੰਮਾ
॥੪॥੨॥

The Guru, the True Guru, has implanted the Naam within servant Nanak, and his life is fruitful. ||4||2||

ਬਿਲਾਵਲੁ ਮਹਲਾ ੪ ॥

ਹਮਰਾ ਚਿਤੁ ਲੁਭਤ ਮੋਹਿ ਬਿਖਿਆ
ਬਹੁ ਦੁਰਮਤਿ ਮੈਲੁ ਭਰਾ ॥

ਤੁਮ੍ਹਰੀ ਸੇਵਾ ਕਰਿ ਨ ਸਕਹ ਪ੍ਰਭ
ਹਮ ਕਿਉ ਕਰਿ ਮੁਗਧ ਤਰਾ ॥੧॥

ਮੇਰੇ ਮਨ ਜਪਿ ਨਰਹਰ ਨਾਮੁ
ਨਰਹਰਾ ॥

ਜਨ ਉਪਰਿ ਕਿਰਪਾ ਪ੍ਰਭਿ ਧਾਰੀ
ਮਿਲਿ ਸਤਿਗੁਰ ਪਾਰਿ ਪਰਾ ॥੧॥
ਰਹਾਉ ॥

ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ
ਹਰਿ ਦੇਹੁ ਮਤੀ ਜਸੁ ਕਰਾ ॥

ਤੁਮ੍ਹਰੈ ਸੰਗਿ ਲਗੇ ਸੇ ਉਧਰੇ ਜਿਉ
ਸੰਗਿ ਕਾਸਟ ਲੋਹ ਤਰਾ ॥੨॥

ਸਾਕਤ ਨਰ ਹੋਛੀ ਮਤਿ ਮਧਿਮ
ਜਿਨ੍ ਹਰਿ ਹਰਿ ਸੇਵ ਨ ਕਰਾ ॥

ਤੇ ਨਰ ਭਾਗੀਨ ਦੁਹਚਾਰੀ ਓਇ
ਜਨਮਿ ਮੁਏ ਫਿਰਿ ਮਰਾ ॥੩॥

ਜਿਨ ਕਉ ਤੁਮ੍ ਹਰਿ ਮੇਲਹੁ ਸੁਆਮੀ
ਤੇ ਨਾਏ ਸੰਤੋਖ ਗੁਰ ਸਰਾ ॥

ਦੁਰਮਤਿ ਮੈਲੁ ਗਈ ਹਰਿ ਭਜਿਆ
ਜਨ ਨਾਨਕ ਪਾਰਿ ਪਰਾ ॥੪॥੩॥

ਬਿਲਾਵਲੁ ਮਹਲਾ ੪ ॥

ਆਵਹੁ ਸੰਤ ਮਿਲਹੁ ਮੇਰੇ ਭਾਈ
ਮਿਲਿ ਹਰਿ ਹਰਿ ਕਥਾ ਕਰਹੁ ॥

ਹਰਿ ਹਰਿ ਨਾਮੁ ਬੋਹਿਥੁ ਹੈ
ਕਲਜੁਗਿ ਖੇਵਟੁ ਗੁਰ ਸਬਦਿ
ਤਰਹੁ ॥੧॥

ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥

Bilaaval, Fourth Mahalaa:

My consciousness is lured by emotional attachment and corruption; is filled with evil-minded filth.

I cannot serve You, O God; I am ignorant - how can I cross over? ||1||

O my mind, chant the Name of the Lord, the Lord, the Lord of man.

God has showered His Mercy upon His humble servant; meeting with the True Guru, he is carried across.
||1||Pause||

O my Father, my Lord and Master, Lord God, please bless me with such understanding, that I may sing Your Praises.

Those who are attached to You are saved, like iron which is carried across with wood. ||2||

The faithless cynics have little or no understanding; they do not serve the Lord, Har, Har.

Those beings are unfortunate and vicious; they die, and are consigned to reincarnation, over and over again. ||3||

Those whom You unite with Yourself, O Lord and Master, bathe in the Guru's cleansing pool of contentment.

Vibrating upon the Lord, the filth of their evil-mindedness is washed away; servant Nanak is carried across. ||4||3||

Bilaaval, Fourth Mahalaa:

Come, O Saints, and join together, O my Siblings of Destiny; let us tell the Stories of the Lord, Har, Har.

The Naam, the Name of the Lord, is the boat in this Dark Age of Kali Yuga; the Word of the Guru's Shabad is the boatman to ferry us across. ||1||

O my mind, chant the Glorious Praises of the Lord.

ਮਸਤਕਿ ਲਿਖਤ ਲਿਖੇ ਗੁਨ ਗਾਏ
ਮਿਲਿ ਸੰਗਤਿ ਪਾਰਿ ਪਰਹੁ ॥੧॥
ਰਹਾਉ ॥

According to the pre-ordained destiny inscribed upon
your forehead, sing the Praises of the Lord; join the Holy
Congregation, and cross over the world-ocean. ||1||Pause||

੮੦੦

800

ਕਾਇਆ ਨਗਰ ਮਹਿ ਰਾਮ ਰਸੁ
ਉਤਮੁ ਕਿਉ ਪਾਈਐ ਉਪਦੇਸੁ ਜਨ
ਕਰਹੁ ॥

Within the body-village is the Lord's supreme, sublime
essence. How can I obtain it? Teach me, O humble Saints.

ਸਤਿਗੁਰੁ ਸੇਵਿ ਸਫਲ ਹਰਿ
ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ
ਪੀਅਹੁ ॥੨॥

Serving the True Guru, you shall obtain the Fruitful
Vision of the Lord's Darshan; meeting Him, drink in the
ambrosial essence of the Lord's Nectar. ||2||

ਹਰਿ ਹਰਿ ਨਾਮੁ ਅੰਮ੍ਰਿਤੁ ਹਰਿ
ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥

The Ambrosial Name of the Lord, Har, Har, is so sweet;
O Saints of the Lord, taste it, and see.

ਗੁਰਮਤਿ ਹਰਿ ਰਸੁ ਮੀਠਾ ਲਾਗਾ
ਤਿਨ ਬਿਸਰੇ ਸਭਿ ਬਿਖ ਰਸਹੁ ॥੩॥

Under Guru's Instruction, the Lord's essence seems so sweet;
through it, all corrupt sensual pleasures are forgotten. ||3||

ਰਾਮ ਨਾਮੁ ਰਸੁ ਰਾਮ ਰਸਾਇਣੁ
ਹਰਿ ਸੇਵਹੁ ਸੰਤ ਜਨਹੁ ॥

The Name of the Lord is the medicine to cure all diseases;
so serve the Lord, O humble Saints.

ਚਾਰਿ ਪਦਾਰਥ ਚਾਰੇ ਪਾਏ ਗੁਰਮਤਿ
ਨਾਨਕ ਹਰਿ ਭਜਹੁ ॥੪॥੪॥

The four great blessings are obtained, O Nanak, by
vibrating upon the Lord, under Guru's Instruction. ||4||4||

ਬਿਲਾਵਲੁ ਮਹਲਾ ੪ ॥

Bilaaval, Fourth Mahalaa:

ਖੜੀ ਬ੍ਰਾਹਮਣੁ ਸੂਦੁ ਵੈਸੁ ਕੇ ਜਾਪੈ
ਹਰਿ ਮੰਤ੍ਰੁ ਜਪੈਨੀ ॥

Anyone, from any class - Kh'shaatriya, Brahman, Soodra
or Vaishya - can chant, and meditate on the Mantra of the
Lord's Name.

ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ
ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥

Worship the Guru, the True Guru, as the Supreme Lord
God; serve Him constantly, all day and night. ||1||

ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥

O humble servants of the Lord, behold the True Guru with
your eyes.

ਜੇ ਇਛਹੁ ਸੋਈ ਫਲੁ ਪਾਵਹੁ ਹਰਿ
ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥

Whatever you wish for, you shall receive, chanting the
Word of the Lord's Name, under Guru's Instruction.
||1||Pause||

ਅਨਿਕ ਉਪਾਵ ਚਿਤਵੀਅਹਿ
ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥

People think of many and various efforts, but that alone
happens, which is to happen.

ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ
ਜਿ ਮੇਰੈ ਚਿਤਿ ਨ ਚਿਤੈਨੀ ॥੨॥

All beings seek goodness for themselves, but what the Lord does - that may not be what we think and expect. ||2||

ਮਨ ਕੀ ਮਤਿ ਤਿਆਗਹੁ ਹਰਿ ਜਨ
ਏਹਾ ਬਾਤ ਕਠੈਨੀ ॥

So renounce the clever intellect of your mind, O humble servants of the Lord, no matter how hard this may be.

ਅਨਦਿਨੁ ਹਰਿ ਹਰਿ ਨਾਮੁ
ਧਿਆਵਹੁ ਗੁਰ ਸਤਿਗੁਰ ਕੀ ਮਤਿ
ਲੈਨੀ ॥੩॥

Night and day, meditate on the Naam, the Name of the Lord, Har, Har; accept the wisdom of the Guru, the True Guru. ||3||

ਮਤਿ ਸੁਮਤਿ ਤੇਰੈ ਵਸਿ ਸੁਆਮੀ
ਹਮ ਜੰਤ ਤੂ ਪੁਰਖੁ ਜੰਤੈਨੀ ॥

Wisdom, balanced wisdom is in Your power, O Lord and Master; I am the instrument, and You are the player, O Primal Lord.

ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ
ਜਿਉ ਭਾਵੈ ਤਿਵੈ ਬੁਲੈਨੀ ॥੪॥੫॥

O God, O Creator, Lord and Master of servant Nanak, as You wish, so do I speak. ||4||5||

ਬਿਲਾਵਲੁ ਮਹਲਾ ੪ ॥

Bilaaval, Fourth Mahalaa:

ਅਨਦ ਮੂਲੁ ਧਿਆਇਓ ਪੁਰਖੋਤਮੁ
ਅਨਦਿਨੁ ਅਨਦ ਅਨੰਦੇ ॥

I meditate on the source of bliss, the Sublime Primal Being; night and day, I am in ecstasy and bliss.

ਧਰਮ ਰਾਇ ਕੀ ਕਾਇ ਚੁਕਾਈ
ਸਭਿ ਚੂਕੇ ਜਮ ਕੇ ਛੰਦੇ ॥੧॥

The Righteous Judge of Dharma has no power over me; I have cast off all subservience to the Messenger of Death. ||1||

ਜਪਿ ਮਨ ਹਰਿ ਹਰਿ ਨਾਮੁ ਗੁੰਬਿਦੇ ॥

Meditate, O mind, on the Naam, the Name of the Lord of the Universe.

ਵਡਭਾਗੀ ਗੁਰੁ ਸਤਿਗੁਰੁ ਪਾਇਆ
ਗੁਣ ਗਾਏ ਪਰਮਾਨੰਦੇ ॥੧॥
ਰਹਾਉ ॥

By great good fortune, I have found the Guru, the True Guru; I sing the Glorious Praises of the Lord of supreme bliss. ||1||Pause||

ਸਾਕਤ ਮੂੜ ਮਾਇਆ ਕੇ ਬਧਿਕ
ਵਿਚਿ ਮਾਇਆ ਫਿਰਹਿ ਫਿਰੰਦੇ ॥

The foolish faithless cynics are held captive by Maya; in Maya, they continue wandering, wandering around.

ਤ੍ਰਿਸਨਾ ਜਲਤ ਕਿਰਤ ਕੇ ਬਾਧੇ
ਜਿਉ ਤੇਲੀ ਬਲਦ ਭਵੰਦੇ ॥੨॥

Burnt by desire, and bound by the karma of their past actions, they go round and round, like the ox at the mill press. ||2||

ਗੁਰਮੁਖਿ ਸੇਵ ਲਗੇ ਸੇ ਉਧਰੇ
ਵਡਭਾਗੀ ਸੇਵ ਕਰੰਦੇ ॥

The Gurmukhs, who focus on serving the Guru, are saved; by great good fortune, they perform service.

ਜਿਨ ਹਰਿ ਜਪਿਆ ਤਿਨ ਫਲੁ
ਪਾਇਆ ਸਭਿ ਤੂਟੇ ਮਾਇਆ
ਫੰਦੇ ॥੩॥

Those who meditate on the Lord obtain the fruits of their rewards, and the bonds of Maya are all broken. ||3||

ਆਪੇ ਠਾਕੁਰੁ ਆਪੇ ਸੇਵਕੁ ਸਭੁ
ਆਪੇ ਆਪਿ ਗੋਵਿੰਦੇ ॥

He Himself is the Lord and Master, and He Himself is the servant. The Lord of the Universe Himself is all by Himself.

ਜਨ ਨਾਨਕ ਆਪੇ ਆਪਿ ਸਭੁ ਵਰਤੈ
ਜਿਉ ਰਾਖੈ ਤਿਵੈ ਰਹੰਦੇ ॥੪॥੬॥

O servant Nanak, He Himself is All-pervading; as He keeps us, we remain. ||4||6||

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਰਾਗੁ ਬਿਲਾਵਲੁ ਮਹਲਾ ੪ ਪੜਤਾਲ
ਘਰੁ ੧੩ ॥

Raag Bilaaval, Fourth Mahalaa, Partaal,
Thirteenth House:

ਬੋਲਹੁ ਭਈਆ ਰਾਮ ਨਾਮੁ ਪਤਿਤ
ਪਾਵਨੋ ॥

O Siblings of Destiny, chant the Name of the Lord, the Purifier of sinners.

ਹਰਿ ਸੰਤ ਭਗਤ ਤਾਰਨੋ ॥

The Lord emancipates his Saints and devotees.

੮੦੧

801

ਹਰਿ ਭਰਿਪੁਰੇ ਰਹਿਆ ॥

The Lord is totally permeating and pervading everywhere;

ਜਲਿ ਥਲੇ ਰਾਮ ਨਾਮੁ ॥

the Name of the Lord is pervading the water and the land.

ਨਿਤ ਗਾਈਐ ਹਰਿ ਦੂਖ
ਬਿਸਾਰਨੋ ॥੧॥ ਰਹਾਉ ॥

So sing continuously of the Lord, the Dispeller of pain.
||1||Pause||

ਹਰਿ ਕੀਆ ਹੈ ਸਫਲ ਜਨਮੁ
ਹਮਾਰਾ ॥

The Lord has made my life fruitful and rewarding.

ਹਰਿ ਜਪਿਆ ਹਰਿ ਦੂਖ
ਬਿਸਾਰਨਹਾਰਾ ॥

I meditate on the Lord, the Dispeller of pain.

ਗੁਰੁ ਭੇਟਿਆ ਹੈ ਮੁਕਤਿ ਦਾਤਾ ॥

I have met the Guru, the Giver of liberation.

ਹਰਿ ਕੀਈ ਹਮਾਰੀ ਸਫਲ ਜਾਤਾ ॥

The Lord has made my life's journey fruitful and rewarding.

ਮਿਲਿ ਸੰਗਤੀ ਗੁਨ ਗਾਵਨੋ ॥੧॥

Joining the Sangat, the Holy Congregation, I sing the Glorious Praises of the Lord. ||1||

ਮਨ ਰਾਮ ਨਾਮ ਕਰਿ ਆਸਾ ॥

O mortal, place your hopes in the Name of the Lord,
and your love of duality shall simply vanish.

ਭਾਉ ਦੂਜਾ ਬਿਨਸਿ ਬਿਨਾਸਾ ॥

One who, in hope, remains unattached to hope,

ਵਿਚਿ ਆਸਾ ਹੋਇ ਨਿਰਾਸੀ ॥

such a humble being meets with his Lord.

ਸੋ ਜਨੁ ਮਿਲਿਆ ਹਰਿ ਪਾਸੀ ॥

ਕੋਈ ਰਾਮ ਨਾਮ ਗੁਨ ਗਾਵਨੋ ॥
ਜਨੁ ਨਾਨਕੁ ਤਿਸੁ ਪਗਿ
ਲਾਵਨੋ ॥੨॥੧॥੨॥੪॥੬॥੭॥੧੭॥

And one who sings the Glorious Praises of the Lord's Name
- servant Nanak falls at his feet. ||2||1||7||4||6||7||17||

ਰਾਗੁ ਬਿਲਾਵਲੁ ਮਹਲਾ ਪ ਚਉਪਦੇ
ਘਰੁ ੧
ੴ ਸਤਿਗੁਰ ਪ੍ਰਸਾਦਿ ॥

Raag Bilaaval, Fifth Mahalaa, Chau-Padas,
First House:

One Universal Creator God.
By The Grace Of The True Guru:

ਨਦਰੀ ਆਵੈ ਤਿਸੁ ਸਿਉ ਮੋਹੁ ॥
ਕਿਉ ਮਿਲੀਐ ਪ੍ਰਭ ਅਬਿਨਾਸੀ
ਤੋਹਿ ॥
ਕਰਿ ਕਿਰਪਾ ਮੋਹਿ ਮਾਰਗਿ
ਪਾਵਹੁ ॥
ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥

He is attached to what he sees.
How can I meet You, O Imperishable God?
Have Mercy upon me, and place me upon the Path;
let me be attached to the hem of the robe of the Saadh
Sangat, the Company of the Holy. ||1||

ਕਿਉ ਤਰੀਐ ਬਿਖਿਆ ਸੰਸਾਰੁ ॥
ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥
ਰਹਾਉ ॥

How can I cross over the poisonous world-ocean?
The True Guru is the boat to carry us across. ||1||Pause||

ਪਵਨ ਝੁਲਾਰੇ ਮਾਇਆ ਦੇਇ ॥
ਹਰਿ ਕੇ ਭਗਤ ਸਦਾ ਥਿਰੁ ਸੇਇ ॥
ਹਰਖ ਸੋਗ ਤੇ ਰਹਹਿ ਨਿਰਾਰਾ ॥
ਸਿਰ ਉਪਰਿ ਆਪਿ ਗੁਰੂ
ਰਖਵਾਰਾ ॥੨॥

The wind of Maya blows and shakes us,
but the Lord's devotees remain ever-stable.
They remain unaffected by pleasure and pain.
The Guru Himself is the Savior above their heads. ||2||

ਪਾਇਆ ਵੇਤੁ ਮਾਇਆ ਸਰਬ
ਭੁਇਅੰਗਾ ॥
ਹਉਮੈ ਪਚੇ ਦੀਪਕ ਦੇਖਿ ਪਤੰਗਾ ॥
ਸਗਲ ਸੀਗਾਰ ਕਰੇ ਨਹੀ ਪਾਵੈ ॥

Maya, the snake, holds all in her coils.
They burn to death in egotism, like the moth lured by
seeing the flame.
They make all sorts of decorations, but they do not find
the Lord.

ਜਾ ਹੋਇ ਕ੍ਰਿਪਾਲੁ ਤਾ ਗੁਰੂ
ਮਿਲਾਵੈ ॥੩॥

When the Guru becomes Merciful, He leads them to meet
the Lord. ||3||

ਹਉ ਫਿਰਉ ਉਦਾਸੀ ਮੈ ਇਕੁ ਰਤਨੁ
ਦਸਾਇਆ ॥

I wander around, sad and depressed, seeking the jewel of
the One Lord.

ਨਿਰਮੋਲਕੁ ਹੀਰਾ ਮਿਲੈ ਨ
ਉਪਾਇਆ ॥

This priceless jewel is not obtained by any efforts.

ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥

That jewel is within the body, the Temple of the Lord.

ਗੁਰਿ ਖੋਲਿਆ ਪੜਦਾ ਦੇਖਿ ਭਈ
ਨਿਹਾਲੁ ॥੪॥

The Guru has torn away the veil of illusion, and beholding
the jewel, I am delighted. ||4||

ਜਿਨਿ ਚਾਖਿਆ ਤਿਸੁ ਆਇਆ
ਸਾਦੁ ॥

One who has tasted it, comes to know its flavor;

ਜਿਉ ਗੁੰਗਾ ਮਨ ਮਹਿ ਬਿਸਮਾਦੁ ॥

he is like the mute, whose mind is filled with wonder.

ਆਨਦ ਰੂਪੁ ਸਭੁ ਨਦਰੀ ਆਇਆ ॥

I see the Lord, the source of bliss, everywhere.

ਜਨ ਨਾਨਕ ਹਰਿ ਗੁਣ ਆਖਿ
ਸਮਾਇਆ ॥੫॥੧॥

Servant Nanak speaks the Glorious Praises of the Lord,
and merges in Him. ||5||1||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸਰਬ ਕਲਿਆਣ ਕੀਏ ਗੁਰਦੇਵ ॥

The Divine Guru has blessed me with total happiness.

ਸੇਵਕੁ ਅਪਨੀ ਲਾਇਓ ਸੇਵ ॥

He has linked His servant to His service.

ਬਿਘਨੁ ਨ ਲਾਗੈ ਜਪਿ ਅਲਖ
ਅਭੇਵ ॥੧॥

No obstacles block my path, meditating on the
incomprehensible, inscrutable Lord. ||1||

ਧਰਤਿ ਪੁਨੀਤ ਭਈ ਗੁਨ ਗਾਏ ॥

The soil has been sanctified, singing the Glories of His
Praises.

ਦੁਰਤੁ ਗਇਆ ਹਰਿ ਨਾਮੁ
ਧਿਆਏ ॥੧॥ ਰਹਾਉ ॥

The sins are eradicated, meditating on the Name of the
Lord. ||1||Pause||

ਸਭਨੀ ਥਾਂਈ ਰਵਿਆ ਆਪਿ ॥

He Himself is pervading everywhere;

ਆਦਿ ਜੁਗਾਦਿ ਜਾ ਕਾ ਵਡ
ਪਰਤਾਪੁ ॥

from the very beginning, and throughout the ages, His
Glory has been radiantly manifest.

ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥

By Guru's Grace, sorrow does not touch me. ||2||

ਗੁਰ ਕੇ ਚਰਨ ਲਗੇ ਮਨਿ ਮੀਠੇ ॥

The Guru's Feet seem so sweet to my mind.

ਨਿਰਬਿਘਨ ਹੋਇ ਸਭ ਥਾਂਈ
ਵੁਠੇ ॥

He is unobstructed, dwelling everywhere.

ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥	I found total peace, when the Guru was pleased. 3
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥	The Supreme Lord God has become my Savior.
ਜਿਥੈ ਕਿਥੈ ਦੀਸਹਿ ਨਾਲੇ ॥	Wherever I look, I see Him there with me.
ਨਾਨਕ ਦਾਸ ਖਸਮਿ	O Nanak, the Lord and Master protects and cherishes His
ਪ੍ਰਤਿਪਾਲੇ ॥੪॥੨॥	slaves. 4 2

ਬਿਲਾਵਲੁ ਮਹਲਾ ੫ ॥	Bilaaval, Fifth Mahalaa:
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥	You are the treasure of peace, O my Beloved God.

੮੦੨

802

ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥	Your Glories are uncounted, O God, my Lord and Master.
ਮੋਹਿ ਅਨਾਥ ਤੁਮਰੀ ਸਰਣਾਈ ॥	I am an orphan, entering Your Sanctuary.
ਕਰਿ ਕਿਰਪਾ ਹਰਿ ਚਰਨ	Have Mercy on me, O Lord, that I may meditate on Your
ਧਿਆਈ ॥੧॥	Feet. 1
ਦਇਆ ਕਰਹੁ ਬਸਹੁ ਮਨਿ ਆਇ ॥	Take pity upon me, and abide within my mind;
ਮੋਹਿ ਨਿਰਗੁਨ ਲੀਜੈ ਲੜਿ ਲਾਇ ॥	I am worthless - please let me grasp hold of the hem of
ਰਹਾਉ ॥	Your robe. 1 Pause
ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥	When God comes into my consciousness, what misfortune
ਹਰਿ ਸੇਵਕ ਨਾਹੀ ਜਮ ਪੀੜ ॥	can strike me?
ਸਰਬ ਦੂਖ ਹਰਿ ਸਿਮਰਤ ਨਸੇ ॥	The Lord's servant does not suffer pain from the
ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥	Messenger of Death.
ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥	All pains are dispelled, when one remembers the Lord in
ਬਿਸਰਤ ਨਾਮੁ ਹੋਵਤ ਤਨੁ ਛਾਰੁ ॥	meditation;
ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥	God abides with him forever. 2
ਹਰਿ ਬਿਸਰਤ ਸਭ ਕਾ	The Name of God is the Support of my mind and body.
ਮੁਹਤਾਜ ॥੩॥	Forgetting the Naam, the Name of the Lord, the body is
	reduced to ashes.
	When God comes into my consciousness, all my affairs
	are resolved.
	Forgetting the Lord, one becomes subservient to all. 3

ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥	I am in love with the Lotus Feet of the Lord.
ਬਿਸਰਿ ਗਈ ਸਭ ਦੁਰਮਤਿ ਰੀਤਿ ॥	I am rid of all evil-minded ways.
ਮਨ ਤਨ ਅੰਤਰਿ ਹਰਿ ਹਰਿ ਮੰਤ ॥	The Mantra of the Lord's Name, Har, Har, is deep within my mind and body.
ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥	O Nanak, eternal bliss fills the home of the Lord's devotees. 4 3
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰੁ ਪ੍ਰਸਾਦਿ ॥	Raag Bilaaval, Fifth Mahalaa, Second House, To Be Sung To The Tune Of Yaan-Ree-Ay: One Universal Creator God. By The Grace Of The True Guru:
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥	You are the Support of my mind, O my Beloved, You are the Support of my mind.
ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥	All other clever tricks are useless, O Beloved; You alone are my Protector. 1 Pause
ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੇ ਜਨੁ ਹੋਤ ਨਿਹਾਲਾ ॥	One who meets with the Perfect True Guru, O Beloved, that humble person is enraptured.
ਗੁਰ ਕੀ ਸੇਵਾ ਸੇ ਕਰੇ ਪਿਆਰੇ ਜਿਸ ਨੇ ਹੋਇ ਦਇਆਲਾ ॥	He alone serves the Guru, O Beloved, unto whom the Lord becomes merciful.
ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥	Fruitful is the form of the Divine Guru, O Lord and Master; He is overflowing with all powers.
ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥	O Nanak, the Guru is the Supreme Lord God, the Transcendent Lord; He is ever-present, forever and ever. 1
ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ ਅਪੁਨਾ ਪ੍ਰਭੁ ਜਾਤਾ ॥	I live by hearing, hearing of those who know their God.
ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥	They contemplate the Lord's Name, they chant the Lord's Name, and their minds are imbued with the Lord's Name.
ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥	I am Your servant; I beg to serve Your humble servants. By the karma of perfect destiny, I do this.
ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥	This is Nanak's prayer: O my Lord and Master, may I obtain the Blessed Vision of Your humble servants. 2

ਵਡਭਾਗੀ ਸੇ ਕਾਢੀਅਹਿ ਪਿਆਰੇ
ਸੰਤਸੰਗਤਿ ਜਿਨਾ ਵਾਸੇ ॥

They are said to be very fortunate, O Beloved, who dwell
in the Society of the Saints.

ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ
ਮਨੈ ਹੋਵੈ ਪਰਗਾਸੇ ॥

They contemplate the Immaculate, Ambrosial Naam, and
their minds are illuminated.

ਜਨਮ ਮਰਣ ਦੁਖੁ ਕਾਟੀਐ ਪਿਆਰੇ
ਚੂਕੈ ਜਮ ਕੀ ਕਾਣੇ ॥

The pains of birth and death are eradicated, O Beloved,
and the fear of the Messenger of Death is ended.

ਤਿਨਾ ਪਰਾਪਤਿ ਦਰਸਨੁ ਨਾਨਕ ਜੋ
ਪ੍ਰਭ ਅਪਣੇ ਭਾਣੇ ॥੩॥

They alone obtain the Blessed Vision of this Darshan,
O Nanak, who are pleasing to their God. ||3||

ਉਚੁ ਅਪਾਰ ਬੇਅੰਤ ਸੁਆਮੀ ਕਉਣੁ
ਜਾਣੈ ਗੁਣ ਤੇਰੇ ॥

O my lofty, incomparable and infinite Lord and Master,
who can know Your Glorious Virtues?

ਗਾਵਤੇ ਉਧਰਹਿ ਸੁਣਤੇ ਉਧਰਹਿ
ਬਿਨਸਹਿ ਪਾਪ ਘਨੇਰੇ ॥

Those who sing them are saved, and those who listen to
them are saved; all their sins are erased.

ਪਸੁ ਪਰੇਤ ਮੁਗਧ ਕਉ ਤਾਰੇ ਪਾਹਨ
ਪਾਰਿ ਉਤਾਰੈ ॥

You save the beasts, demons and fools, and even stones are
carried across.

ਨਾਨਕ ਦਾਸ ਤੇਰੀ ਸਰਣਾਈ ਸਦਾ
ਸਦਾ ਬਲਿਹਾਰੈ ॥੪॥੧॥੪॥

Slave Nanak seeks Your Sanctuary; he is forever and ever
a sacrifice to You. ||4||1||4||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਬਿਖੈ ਬਨੁ ਫੀਕਾ ਤਿਆਗਿ ਰੀ
ਸਖੀਏ ਨਾਮੁ ਮਹਾ ਰਸੁ ਪੀਓ ॥

Renounce the tasteless water of corruption, O my
companion, and drink in the supreme nectar of the Naam,
the Name of the Lord.

ਬਿਨੁ ਰਸ ਚਾਖੇ ਬੁਡਿ ਗਈ ਸਗਲੀ
ਸੁਖੀ ਨ ਹੋਵਤ ਜੀਓ ॥

Without the taste of this nectar, all have drowned, and their
souls have not found happiness.

ਮਾਨੁ ਮਹਤੁ ਨ ਸਕਤਿ ਹੀ ਕਾਈ
ਸਾਧਾ ਦਾਸੀ ਥੀਓ ॥

You have no honor, glory or power - become the slave of
the Holy Saints.

੮੦੩

803

ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ
ਅਪੁਨੈ ਕੀਓ ॥੧॥

O Nanak, they alone look beautiful in the Court of the
Lord, whom the Lord has made His Own. ||1||

ਹਰਿਚੰਦਉਰੀ ਚਿਤ ਭ੍ਰਮੁ ਸਖੀਏ
ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥

Maya is a mirage, which deludes the mind, O my
companion, like the scent-crazed deer, or the transitory
shade of a tree.

ਚੰਚਲਿ ਸੰਗਿ ਨ ਚਾਲਤੀ ਸਖੀਏ
ਅੰਤਿ ਤਜਿ ਜਾਵਤ ਮਾਇਆ ॥

Maya is fickle, and does not go with you, O my
companion; in the end, it will leave you.

ਰਸਿ ਭੋਗਣ ਅਤਿ ਰੂਪ ਰਸ ਮਾਤੇ
ਇਨ ਸੰਗਿ ਸੂਖੁ ਨ ਪਾਇਆ ॥

He may enjoy pleasures and sensual delights with
supremely beautiful women, but no one finds peace in
this way.

ਧੰਨਿ ਧੰਨਿ ਹਰਿ ਸਾਧ ਜਨ
ਸਖੀਏ ਨਾਨਕ ਜਿਨੀ ਨਾਮੁ
ਧਿਆਇਆ ॥੨॥

Blessed, blessed are the humble, Holy Saints of the Lord,
O my companion. O Nanak, they meditate on the Naam,
the Name of the Lord. ||2||

ਜਾਇ ਬਸਹੁ ਵਡਭਾਗਣੀ ਸਖੀਏ
ਸੰਤਾ ਸੰਗਿ ਸਮਾਈਐ ॥

Go, O my very fortunate companion: dwell in the
Company of the Saints, and merge with the Lord.

ਤਹ ਦੂਖ ਨ ਭੂਖੁ ਨ ਰੋਗੁ ਬਿਆਪੈ
ਚਰਨ ਕਮਲ ਲਿਵ ਲਾਈਐ ॥

There, neither pain nor hunger nor disease will afflict you;
enshrine love for the Lord's Lotus Feet.

ਤਹ ਜਨਮ ਨ ਮਰਣੁ ਨ ਆਵਣੁ
ਜਾਣਾ ਨਿਹਚਲੁ ਸਰਣੀ ਪਾਈਐ ॥

There is no birth or death there, no coming or going in
reincarnation, when you enter the Sanctuary of the
Eternal Lord.

ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ
ਹਰਿ ਏਕੁ ਧਿਆਈਐ ॥੩॥

Love does not end, and attachment does not grip you,
O Nanak, when you meditate on the One Lord. ||3||

ਦ੍ਰਿਸਟਿ ਧਾਰਿ ਮਨੁ ਬੇਧਿਆ
ਪਿਆਰੇ ਰਤੜੇ ਸਹਜਿ ਸੁਭਾਏ ॥

Bestowing His Glance of Grace, my Beloved has pierced
my mind, and I am intuitively attuned to His Love.

ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ
ਅਨਦ ਮੰਗਲ ਗੁਣ ਗਾਏ ॥

My bed is embellished, meeting with my Beloved; in
ecstasy and bliss, I sing His Glorious Praises.

ਸਖੀ ਸਹੇਲੀ ਰਾਮ ਰੰਗਿ ਰਾਤੀ ਮਨ
ਤਨ ਇਛੁ ਪੁਜਾਏ ॥

O my friends and companions, I am imbued with the
Lord's Love; the desires of my mind and body are
satisfied.

ਨਾਨਕ ਅਚਰਜੁ ਅਚਰਜ
ਸਿਉ ਮਿਲਿਆ ਕਹਣਾ ਕਛੁ ਨ
ਜਾਏ ॥੪॥੨॥੫॥

O Nanak, the wonder-struck soul blends with the
Wonderful Lord; this state cannot be described. ||4||2||5||

ਰਾਗੁ ਬਿਲਾਵਲੁ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥

Raag Bilaaval, Fifth Mahalaa, Fourth House:

One Universal Creator God.

By The Grace Of The True Guru:

ਏਕ ਰੂਪ ਸਗਲੋ ਪਾਸਾਰਾ ॥

The entire Universe is the form of the One Lord.

ਆਪੇ ਬਨਜੁ ਆਪਿ ਬਿਉਹਾਰਾ ॥੧॥

He Himself is the trade, and He Himself is the trader. ||1||

ਐਸੋ ਗਿਆਨੁ ਬਿਰਲੋ ਈ ਪਾਏ ॥

How rare is that one who is blessed with such spiritual
wisdom.

ਜਤ ਜਤ ਜਾਈਐ ਤਤ ਦ੍ਰਿਸਟਾਏ
॥੧॥ ਰਹਾਉ ॥

Wherever I go, there I see Him. ||1||Pause||

ਅਨਿਕ ਰੰਗ ਨਿਰਗੁਨ ਇਕ ਰੰਗਾ ॥

He manifests many forms, while still unmanifest and absolute, and yet He has One Form.

ਆਪੇ ਜਲੁ ਆਪ ਹੀ ਤਰੰਗਾ ॥੨॥

He Himself is the water, and He Himself is the waves. ||2||

ਆਪ ਹੀ ਮੰਦਰੁ ਆਪਹਿ ਸੇਵਾ ॥

He Himself is the temple, and He Himself is selfless service.

ਆਪ ਹੀ ਪੂਜਾਰੀ ਆਪ ਹੀ
ਦੇਵਾ ॥੩॥

He Himself is the worshipper, and He Himself is the idol. ||3||

ਆਪਹਿ ਜੋਗ ਆਪ ਹੀ ਜੁਗਤਾ ॥

He Himself is the Yoga; He Himself is the Way.

ਨਾਨਕ ਕੇ ਪ੍ਰਭ ਸਦ ਹੀ
ਮੁਕਤਾ ॥੪॥੧॥੬॥

Nanak's God is forever liberated. ||4||1||6||

ਬਿਲਾਵਲੁ ਮਹਲਾ ਪ ॥

Bilaaval, Fifth Mahalaa:

ਆਪਿ ਉਪਾਵਨ ਆਪਿ ਸਧਰਨਾ ॥

He Himself creates, and He Himself supports.

ਆਪਿ ਕਰਾਵਨ ਦੋਸੁ ਨ ਲੈਨਾ ॥੧॥

He Himself causes all to act; He takes no blame Himself. ||1||

ਆਪਨ ਬਚਨੁ ਆਪ ਹੀ ਕਰਨਾ ॥

He Himself is the teaching, and He Himself is the teacher.

ਆਪਨ ਬਿਭਉ ਆਪ ਹੀ
ਜਰਨਾ ॥੧॥ ਰਹਾਉ ॥

He Himself is the splendor, and He Himself is the experiencer of it. ||1||Pause||

ਆਪ ਹੀ ਮਸਟਿ ਆਪ ਹੀ ਬੁਲਨਾ ॥

He Himself is silent, and He Himself is the speaker.

ਆਪ ਹੀ ਅਛਲੁ ਨ ਜਾਈ
ਛਲਨਾ ॥੨॥

He Himself is undeceivable; He cannot be deceived. ||2||

ਆਪ ਹੀ ਗੁਪਤ ਆਪਿ ਪਰਗਟਨਾ ॥

He Himself is hidden, and He Himself is manifest.

ਆਪ ਹੀ ਘਟਿ ਘਟਿ ਆਪਿ
ਅਲਿਪਨਾ ॥੩॥

He Himself is in each and every heart; He Himself is unattached. ||3||

ਆਪੇ ਅਵਿਗਤੁ ਆਪ ਸੰਗਿ
ਰਚਨਾ ॥

He Himself is absolute, and He Himself is with the Universe.

ਕਹੁ ਨਾਨਕ ਪ੍ਰਭ ਕੇ ਸਭਿ ਜਚਨਾ
॥੪॥੨॥੭॥

Says Nanak, all are beggars of God. ||4||2||7||

ਬਿਲਾਵਲੁ ਮਹਲਾ ੫ ॥

ਭੂਲੇ ਮਾਰਗੁ ਜਿਨਹਿ ਬਤਾਇਆ ॥
ਐਸਾ ਗੁਰੁ ਵਡਭਾਗੀ ਪਾਇਆ ॥੧॥

ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥
ਬਸਿ ਰਹੇ ਹਿਰਦੈ ਗੁਰ ਚਰਨ
ਪਿਆਰੇ ॥੧॥ ਰਹਾਉ ॥

੮੦੪

ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥

ਬੰਧਨ ਕਾਟਿ ਮੁਕਤਿ ਗੁਰਿ
ਕੀਨਾ ॥੨॥

ਦੁਖ ਸੁਖ ਕਰਤ ਜਨਮਿ ਫੁਨਿ
ਮੂਆ ॥

ਚਰਨ ਕਮਲ ਗੁਰਿ ਆਸ਼੍ਰਮੁ
ਦੀਆ ॥੩॥

ਅਗਨਿ ਸਾਗਰ ਬੂਡਤ ਸੰਸਾਰਾ ॥
ਨਾਨਕ ਬਾਹ ਪਕਰਿ ਸਤਿਗੁਰਿ
ਨਿਸਤਾਰਾ ॥੪॥੩॥੮॥

ਬਿਲਾਵਲੁ ਮਹਲਾ ੫ ॥

ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥

ਕਵਨ ਸੁ ਮਤਿ ਜਿਤੁ ਹਰਿ ਹਰਿ
ਜਪਨਾ ॥੧॥

ਕਰਿ ਆਸਾ ਆਇਓ ਪ੍ਰਭ ਮਾਗਨਿ ॥
ਤੁਮ੍ ਪੇਖਤ ਸੋਭਾ ਮੇਰੈ ਆਗਨਿ ॥੧॥
ਰਹਾਉ ॥

ਅਨਿਕ ਜੁਗਤਿ ਕਰਿ ਬਹੁਤੁ
ਬੀਚਾਰਉ ॥

ਸਾਧਸੰਗਿ ਇਸੁ ਮਨਹਿ ਉਧਾਰਉ ॥੨॥

Bilaaval, Fifth Mahalaa:

He places the one who strays back on the Path;
such a Guru is found by great good fortune. ||1||

Meditate, contemplate the Name of the Lord, O mind.
The Beloved Feet of the Guru abide within my heart.
||1||Pause||

804

The mind is engrossed in sexual desire, anger, greed and
emotional attachment.

Breaking my bonds, the Guru has liberated me. ||2||

Experiencing pain and pleasure, one is born, only to die
again.

The Lotus Feet of the Guru bring peace and shelter. ||3||

The world is drowning in the ocean of fire.

O Nanak, holding me by the arm, the True Guru has saved
me. ||4||3||8||

Bilaaval, Fifth Mahalaa:

Body, mind, wealth and everything, I surrender to my
Lord.

What is that wisdom, by which I may come to chant the
Name of the Lord, Har, Har? ||1||

Nurturing hope, I have come to beg from God.

Gazing upon You, the courtyard of my heart is
embellished. ||1||Pause||

Trying several methods, I reflect deeply upon the Lord.

In the Saadh Sangat, the Company of the Holy, this mind
is saved. ||2||

ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ I have neither intelligence, wisdom, common sense nor
cleverness.
ਤਾ ਮਿਲੀਐ ਜਾ ਲਏ ਮਿਲਾਈ ॥੩॥ I meet You, only if You lead me to meet You. ||3||
ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ My eyes are content, gazing upon the Blessed Vision of
God's Darshan.
ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ Says Nanak, such a life is fruitful and rewarding. ||4||4||9||

ਬਿਲਾਵਲੁ ਮਹਲਾ ੫ ॥ Bilaaval, Fifth Mahalaa:
ਮਾਤ ਪਿਤਾ ਸੁਤ ਸਾਥਿ ਨ Mother, father, children and the wealth of Maya, will not
ਮਾਇਆ ॥ go along with you.
ਸਾਧਸੰਗਿ ਸਭੁ ਦੁਖੁ ਮਿਟਾਇਆ ॥੧॥ In the Saadh Sangat, the Company of the Holy, all pain is
dispelled. ||1||

ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ God Himself is pervading, and permeating all.
ਹਰਿ ਜਪੁ ਰਸਨਾ ਦੁਖੁ ਨ ਵਿਆਪੇ Chant the Name of the Lord with your tongue, and pain
॥੧॥ ਰਹਾਉ ॥ will not afflict you. ||1||Pause||

ਤਿਖਾ ਭੂਖ ਬਹੁ ਤਪਤਿ One who is afflicted by the terrible fire of thirst and desire,
ਵਿਆਪਿਆ ॥ becomes cool, chanting the Praises of the Lord, Har, Har. ||2||
ਸੀਤਲ ਭਏ ਹਰਿ ਹਰਿ ਜਸੁ
ਜਾਪਿਆ ॥੨॥

ਕੋਟਿ ਜਤਨ ਸੰਤੋਖੁ ਨ ਪਾਇਆ ॥ By millions of efforts, peace is not obtained;
ਮਨੁ ਤ੍ਰਿਪਤਾਨਾ ਹਰਿ ਗੁਣ the mind is satisfied only by singing the Glorious Praises
ਗਾਇਆ ॥੩॥ of the Lord. ||3||

ਦੇਹੁ ਭਗਤਿ ਪ੍ਰਭ ਅੰਤਰਜਾਮੀ ॥ Please bless me with devotion, O God, O Searcher of hearts.
ਨਾਨਕ ਕੀ ਬੇਨੰਤੀ This is Nanak's prayer, O Lord and Master. ||4||5||10||
ਸੁਆਮੀ ॥੪॥੫॥੧੦॥

ਬਿਲਾਵਲੁ ਮਹਲਾ ੫ ॥ Bilaaval, Fifth Mahalaa:
ਗੁਰੁ ਪੂਰਾ ਵਡਭਾਗੀ ਪਾਈਐ ॥ By great good fortune, the Perfect Guru is found.
ਮਿਲਿ ਸਾਧੁ ਹਰਿ ਨਾਮੁ Meeting with the Holy Saints, meditate on the Name of the
ਧਿਆਈਐ ॥੧॥ Lord. ||1||

ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥	O Supreme Lord God, I seek Your Sanctuary. Meditating on the Guru's Feet, sinful mistakes are erased. 1 Pause
ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥	All other rituals are just worldly affairs; joining the Saadh Sangat, the Company of the Holy, one is saved. 2
ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥	One may contemplate the Simritees, Shaastras and Vedas, but only by chanting the Naam, the Name of the Lord, is one saved and carried across. 3
ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥	Have Mercy upon servant Nanak, O God, and bless him with the dust of the feet of the Holy, that he may be emancipated. 4 6 11

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ ਸਗਲ ਮਨੋਰਥ ਪੂਰਨ ਆਸੀਨਾ ॥੧॥	I contemplate the Word of the Guru's Shabad within my heart; all my hopes and desires are fulfilled. 1
ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥੧॥ ਰਹਾਉ ॥	The faces of the humble Saints are radiant and bright; the Lord has mercifully blessed them with the Naam, the Name of the Lord. 1 Pause
ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥	Holding them by the hand, He has lifted them up out of the deep, dark pit, and their victory is celebrated throughout the world. 2
ਨੀਚਾ ਤੇ ਉਚ ਉਨ ਪੂਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥	He elevates and exalts the lowly, and fills the empty. They receive the supreme, sublime essence of the Ambrosial Naam. 3
ਮਨ ਤਨ ਨਿਰਮਲ ਪਾਪ ਜਲਿ ਖੀਨਾ ॥ ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥	The mind and body are made immaculate and pure, and sins are burnt to ashes. Says Nanak, God is pleased with me. 4 7 12

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸਗਲ ਮਨੋਰਥ ਪਾਈਅਹਿ ਮੀਤਾ ॥

All desires are fulfilled, O my friend,

੮੦੫

805

ਚਰਨ ਕਮਲ ਸਿਉ ਲਾਈਐ
ਚੀਤਾ ॥੧॥

lovingly centering your consciousness on the Lord's Lotus Feet. ||1||

ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥
ਜਲਨਿ ਬੁਝੈ ਹਰਿ ਹਰਿ ਗੁਨ
ਗਾਵਤ ॥੧॥ ਰਹਾਉ ॥

I am a sacrifice to those who meditate on God.
The fire of desire is quenched, singing the Glorious Praises
of the Lord, Har, Har. ||1||Pause||

ਸਫਲ ਜਨਮੁ ਹੋਵਤ ਵਡਭਾਗੀ ॥

One's life become fruitful and rewarding, by great good
fortune.

ਸਾਧਸੰਗਿ ਰਾਮਹਿ ਲਿਵ ਲਾਗੀ ॥੨॥

In the Saadh Sangat, the Company of the Holy, enshrine
love for the Lord. ||2||

ਮਤਿ ਪਤਿ ਧਨੁ ਸੁਖ ਸਹਜ ਅਨੰਦਾ
॥ ਇਕ ਨਿਮਖ ਨ ਵਿਸਰਹੁ
ਪਰਮਾਨੰਦਾ ॥੩॥

Wisdom, honor, wealth, peace and celestial bliss are
attained, if one does not forget the Lord of supreme bliss,
even for an instant. ||3||

ਹਰਿ ਦਰਸਨ ਕੀ ਮਨਿ ਪਿਆਸ
ਘਨੇਰੀ ॥

My mind is so very thirsty for the Blessed Vision of the
Lord's Darshan.

ਭਨਤਿ ਨਾਨਕ ਸਰਣਿ ਪ੍ਰਭ
ਤੇਰੀ ॥੪॥੮॥੧੩॥

Prays Nanak, O God, I seek Your Sanctuary. ||4||8||13||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਮੋਹਿ ਨਿਰਗੁਨ ਸਭ ਗੁਣਹ ਬਿਹੁਨਾ ॥

I am worthless, totally lacking all virtues.

ਦਇਆ ਧਾਰਿ ਅਪੁਨਾ ਕਰਿ
ਲੀਨਾ ॥੧॥

Bless me with Your Mercy, and make me Your Own. ||1||

ਮੇਰਾ ਮਨੁ ਤਨੁ ਹਰਿ ਗੋਪਾਲਿ
ਸੁਹਾਇਆ ॥

My mind and body are embellished by the Lord, the Lord
of the World.

ਕਰਿ ਕਿਰਪਾ ਪ੍ਰਭੂ ਘਰ ਮਹਿ
ਆਇਆ ॥੧॥ ਰਹਾਉ ॥

Granting His Mercy, God has come into the home of my
heart. ||1||Pause||

ਭਗਤਿ ਵਛਲ ਭੈ ਕਾਟਨਹਾਰੇ ॥

He is the Lover and Protector of His devotees, the
Destroyer of fear.

ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥ Now, I have been carried across the world-ocean. ||2||

ਪਤਿਤ ਪਾਵਨ ਪ੍ਰਭ ਬਿਰਦੁ ਬੇਦਿ
ਲੇਖਿਆ ॥ It is God's Way to purify sinners, say the Vedas.

ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥ I have seen the Supreme Lord with my eyes. ||3||

ਸਾਧਸੰਗਿ ਪ੍ਰਗਟੇ ਨਾਰਾਇਣ ॥ In the Saadh Sangat, the Company of the Holy, the Lord becomes manifest.

ਨਾਨਕ ਦਾਸ ਸਭਿ ਦੂਖ ਪਲਾਇਣ
॥੪॥੯॥੧੪॥ O slave Nanak, all pains are relieved. ||4||9||14||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਕਵਨੁ ਜਾਨੈ ਪ੍ਰਭ ਤੁਮ੍ਹਰੀ ਸੇਵਾ ॥ Who can know the value of serving You, God?

ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥ God is imperishable, invisible and incomprehensible. ||1||

ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥ His Glorious Virtues are infinite; God is profound and unfathomable.

ਊਚ ਮਹਲ ਸੁਆਮੀ ਪ੍ਰਭ ਮੇਰੇ ॥ The Mansion of God, my Lord and Master, is lofty and high.

ਤੂ ਅਪਰੰਪਰ ਠਾਕੁਰ ਮੇਰੇ ॥੧॥
ਰਹਾਉ ॥ You are unlimited, O my Lord and Master. ||1||Pause||

ਏਕਸ ਬਿਨੁ ਨਾਹੀ ਕੋ ਦੂਜਾ ॥ There is no other than the One Lord.

ਤੁਮ੍ਹ ਹੀ ਜਾਨਹੁ ਅਪਨੀ ਪੂਜਾ ॥੨॥ You alone know Your worship and adoration. ||2||

ਆਪਹੁ ਕਛੁ ਨ ਹੋਵਤ ਭਾਈ ॥ No one can do anything by himself, O Siblings of Destiny.

ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥ He alone obtains the Naam, the Name of the Lord, unto whom God bestows it. ||3||

ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥ Says Nanak, that humble being who pleases God,

ਗੁਣ ਨਿਧਾਨ ਪ੍ਰਭੁ ਤਿਨ ਹੀ
ਪਾਇਆ ॥੪॥੧੦॥੧੫॥ he alone finds God, the treasure of virtue. ||4||10||15||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਮਾਤ ਗਰਭ ਮਹਿ ਹਾਥ ਦੇ ਰਾਖਿਆ ॥ Extending His Hand, the Lord protected you in your mother's womb.

ਹਰਿ ਰਸੁ ਛੋਡਿ ਬਿਖਿਆ ਫਲੁ
ਚਾਖਿਆ ॥੧॥

Renouncing the sublime essence of the Lord, you have
tasted the fruit of poison. ||1||

ਭਜੁ ਗੋਬਿੰਦ ਸਭ ਛੋਡਿ ਜੰਜਾਲ ॥

Meditate, vibrate on the Lord of the Universe, and
renounce all entanglements.

ਜਬ ਜਮੁ ਆਇ ਸੰਘਾਰੈ ਮੂੜੇ ਤਬ
ਤਨੁ ਬਿਨਸਿ ਜਾਇ ਬੇਹਾਲ ॥੧॥
ਰਹਾਉ ॥

When the Messenger of Death comes to murder you,
O fool, then your body will be shattered and helplessly
crumble. ||1||Pause||

ਤਨੁ ਮਨੁ ਧਨੁ ਅਪਨਾ ਕਰਿ
ਬਾਪਿਆ ॥

You hold onto your body, mind and wealth as your own,

ਕਰਨਹਾਰੁ ਇਕ ਨਿਮਖ ਨ
ਜਾਪਿਆ ॥੨॥

and you do not meditate on the Creator Lord, even for an
instant. ||2||

ਮਹਾ ਮੋਹ ਅੰਧ ਕੂਪ ਪਰਿਆ ॥
ਪਾਰਬ੍ਰਹਮੁ ਮਾਇਆ ਪਟਲਿ
ਬਿਸਰਿਆ ॥੩॥

You have fallen into the deep, dark pit of great attachment.
Caught in the illusion of Maya, you have forgotten the
Supreme Lord. ||3||

ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥
ਸੰਤਸੰਗਿ ਨਾਨਕ ਪ੍ਰਭੁ
ਪਾਇਆ ॥੪॥੧੧॥੧੬॥

By great good fortune, one sings the Kirtan of God's Praises.
In the Society of the Saints, Nanak has found God. ||4||11||16||

ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਬੰਧ ਭਾਈ ॥
ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥

Bilaaval, Fifth Mahalaa:

Mother, father, children, relatives and siblings
- O Nanak, the Supreme Lord is our help and support. ||1||

ਸੂਖ ਸਹਜ ਆਨੰਦ ਘਣੇ ॥
ਗੁਰੁ ਪੂਰਾ ਪੂਰੀ ਜਾ ਕੀ ਬਾਣੀ
ਅਨਿਕ ਗੁਣਾ ਜਾ ਕੇ ਜਾਹਿ ਨ
ਗਣੇ ॥੧॥ ਰਹਾਉ ॥

He blesses us with peace, and abundant celestial bliss.
Perfect is the Bani, the Word of the Perfect Guru. His
Virtues are so many, they cannot be counted. ||1||Pause||

ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥
ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥

God Himself makes all arrangements.
Meditating on God, desires are fulfilled. ||2||

ਅਰਥ ਧਰਮ ਕਾਮ ਮੋਖ ਕਾ ਦਾਤਾ ॥

He is the Giver of wealth, Dharmic faith, pleasure and
liberation.

੮੦੬

806

ਪੂਰੀ ਭਈ ਸਿਮਰਿ ਸਿਮਰਿ
ਬਿਧਾਤਾ ॥੩॥

Meditating, meditating in remembrance on the Creator
Lord, the Architect of Destiny, I am fulfilled. ||3||

ਸਾਧਸੰਗਿ ਨਾਨਕਿ ਰੰਗੁ ਮਾਣਿਆ ॥

In the Saadh Sangat, the Company of the Holy, Nanak
enjoys the Lord's Love.

ਘਰਿ ਆਇਆ ਪੂਰੈ ਗੁਰਿ
ਆਣਿਆ ॥੪॥੧੨॥੧੭॥

He has returned home, with the Perfect Guru. ||4||12||17||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥
ਰਹਾਉ ॥

All treasures come from the Perfect Divine Guru. ||1||Pause||

ਹਰਿ ਹਰਿ ਨਾਮੁ ਜਪਤ ਨਰ ਜੀਵੇ ॥
ਮਰਿ ਖੁਆਰੁ ਸਾਕਤ ਨਰ ਥੀਵੇ ॥੧॥

Chanting the Name of the Lord, Har, Har, the man lives.

The faithless cynic dies in shame and misery. ||1||

ਰਾਮ ਨਾਮੁ ਹੋਆ ਰਖਵਾਰਾ ॥
ਝਖ ਮਾਰਉ ਸਾਕਤੁ ਵੇਚਾਰਾ ॥੨॥

The Name of the Lord has become my Protector.

The wretched, faithless cynic makes only useless efforts. ||2||

ਨਿੰਦਾ ਕਰਿ ਕਰਿ ਪਚਹਿ ਘਨੇਰੇ ॥
ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥

Spreading slander, many have been ruined.

Their necks, heads and feet are tied by death's noose. ||3||

ਕਹੁ ਨਾਨਕ ਜਪਹਿ ਜਨ ਨਾਮ ॥

Says Nanak, the humble devotees chant the Naam, the
Name of the Lord.

ਤਾ ਕੇ ਨਿਕਟਿ ਨ ਆਵੈ
ਜਾਮ ॥੪॥੧੩॥੧੮॥

The Messenger of Death does not even approach
them. ||4||13||18||

ਰਾਗੁ ਬਿਲਾਵਲੁ ਮਹਲਾ ੫ ਘਰੁ ੪
ਦੁਪਦੇ

Raag Bilaaval, Fifth Mahalaa, Fourth House,
Du-Padas:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥
ਪਲੁ ਪਲੁ ਨਿਮਖ ਸਦਾ ਹਰਿ
ਜਪਨੇ ॥੧॥

What blessed destiny will lead me to meet my God?

Each and every moment and instant, I continually meditate
on the Lord. ||1||

ਚਰਨ ਕਮਲ ਪ੍ਰਭ ਕੇ ਨਿਤ
ਧਿਆਵਉ ॥

I meditate continually on the Lotus Feet of God.

ਕਵਨ ਸੁ ਮਤਿ ਜਿਤੁ ਪ੍ਰੀਤਮੁ
ਪਾਵਉ ॥੧॥ ਰਹਾਉ ॥

What wisdom will lead me to attain my Beloved?
||1||Pause||

ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥
ਹਰਿ ਨਾਨਕ ਬਿਸਰੁ ਨ ਕਾਹੂ
ਬੇਰੇ ॥੨॥੧॥੧੯॥

Please, bless me with such Mercy, O my God,
that Nanak may never, ever forget You. ||2||1||19||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਚਰਨ ਕਮਲ ਪ੍ਰਭ ਹਿਰਦੈ ਧਿਆਏ ॥
ਰੋਗ ਗਏ ਸਗਲੇ ਸੁਖ ਪਾਏ ॥੧॥

Within my heart, I meditate on the Lotus Feet of God.
Disease is gone, and I have found total peace. ||1||

ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥

The Guru relieved my sufferings, and blessed me with
the gift.

ਸਫਲ ਜਨਮੁ ਜੀਵਨ ਪਰਵਾਨੁ ॥੧॥
ਰਹਾਉ ॥

My birth has been rendered fruitful, and my life is
approved. ||1||Pause||

ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥
ਕਹੁ ਨਾਨਕ ਜਪਿ ਜੀਵੇ
ਗਿਆਨੀ ॥੨॥੨॥੨੦॥

The Ambrosial Bani of God's Word is the Unspoken Speech.
Says Nanak, the spiritually wise live by meditating on
God. ||2||2||20||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥

The Guru, the Perfect True Guru, has blessed me with
peace and tranquility.

ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥
ਰਹਾਉ ॥

Peace and joy have welled up, and the mystical trumpets
of the unstruck sound current vibrate. ||1||Pause||

ਤਾਪ ਪਾਪ ਸੰਤਾਪ ਬਿਨਾਸੇ ॥

Sufferings, sins and afflictions have been dispelled.

ਹਰਿ ਸਿਮਰਤ ਕਿਲਵਿਖ ਸਭਿ
ਨਾਸੇ ॥੧॥

Remembering the Lord in meditation, all sinful mistakes
have been erased. ||1||

ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥

Joining together, O beautiful soul-brides, celebrate and
make merry.

ਗੁਰਿ ਨਾਨਕਿ ਮੇਰੀ ਪੈਜ ਸਵਾਰੀ
॥੨॥੩॥੨੧॥

Guru Nanak has saved my honor. ||2||3||21||

ਬਿਲਾਵਲੁ ਮਹਲਾ ੫ ॥

ਮਮਤਾ ਮੋਹ ਧੋਹ ਮਦਿ ਮਾਤਾ ਬੰਧਨਿ
ਬਾਧਿਆ ਅਤਿ ਬਿਕਰਾਲ ॥

ਦਿਨੁ ਦਿਨੁ ਛਿਜਤ ਬਿਕਾਰ ਕਰਤ
ਅਉਧ ਫਾਹੀ ਫਾਥਾ ਜਮ ਕੈ
ਜਾਲ ॥੧॥

ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥
ਮਹਾ ਬਿਖਮ ਸਾਗਰੁ ਅਤਿ ਭਾਰੀ
ਉਧਰਹੁ ਸਾਧੂ ਸੰਗਿ ਰਵਾਲਾ ॥੧॥
ਰਹਾਉ ॥

ਪ੍ਰਭ ਸੁਖਦਾਤੇ ਸਮਰਥ ਸੁਆਮੀ
ਜੀਉ ਪਿੰਡੁ ਸਭੁ ਤੁਮਰਾ ਮਾਲ ॥
ਭ੍ਰਮ ਕੇ ਬੰਧਨ ਕਾਟਹੁ ਪਰਮੇਸਰ
ਨਾਨਕ ਕੇ ਪ੍ਰਭ ਸਦਾ
ਕ੍ਰਿਪਾਲ ॥੨॥੪॥੨੨॥

ਬਿਲਾਵਲੁ ਮਹਲਾ ੫ ॥

ਸਗਲ ਅਨੰਦੁ ਕੀਆ ਪਰਮੇਸਰਿ
ਅਪਣਾ ਬਿਰਦੁ ਸਮ੍ਹਾਰਿਆ ॥

ਸਾਧ ਜਨਾ ਹੋਏ ਕਿਰਪਾਲਾ ਬਿਗਸੇ
ਸਭਿ ਪਰਵਾਰਿਆ ॥੧॥

ਕਾਰਜੁ ਸਤਿਗੁਰਿ ਆਪਿ ਸਵਾਰਿਆ ॥

੮੦੭

ਵਡੀ ਆਰਜਾ ਹਰਿ ਗੋਬਿੰਦ ਕੀ ਸੂਖ
ਮੰਗਲ ਕਲਿਆਣ ਬੀਚਾਰਿਆ ॥੧॥
ਰਹਾਉ ॥

ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ
ਸਗਲੇ ਜੀਅ ਸਾਧਾਰਿਆ ॥

Bilaaval, Fifth Mahalaa:

Intoxicated with the wine of attachment, love of worldly possessions and deceit, and bound in bondage, he is wild and hideous.

Day by day, his life is winding down; practicing sin and corruption, he is trapped by the noose of Death. ||1||

I seek Your Sanctuary, O God, Merciful to the meek.

I have crossed over the terrible, treacherous, enormous world-ocean, with the dust of the Saadh Sangat, the Company of the Holy. ||1||Pause||

O God, Giver of peace, All-powerful Lord and Master, my soul, body and all wealth are Yours.

Please, break my bonds of doubt, O Transcendent Lord, forever Merciful God of Nanak. ||2||4||22||

Bilaaval, Fifth Mahalaa:

The Transcendent Lord has brought bliss to all; He has confirmed His Natural Way.

He has become Merciful to the humble, holy Saints, and all my relatives blossom forth in joy. ||1||

The True Guru Himself has resolved my affairs.

807

He has blessed Hargobind with long life, and taken care of my comfort, happiness and well-being. ||1||Pause||

The forests, meadows and the three worlds have blossomed forth in greenery; He gives His Support to all beings.

ਮਨ ਇਛੇ ਨਾਨਕ ਫਲ ਪਾਏ ਪੂਰਨ
ਇਛ ਪੁਜਾਰਿਆ ॥੨॥੫॥੨੩॥

Nanak has obtained the fruits of his mind's desires; his
desires are totally fulfilled. ||2||5||23||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਜਿਸੁ ਉਪਰਿ ਹੋਵਤ ਦਇਆਲੁ ॥
ਹਰਿ ਸਿਮਰਤ ਕਾਟੈ ਸੋ ਕਾਲੁ ॥੧॥
ਰਹਾਉ ॥

One who is blessed by the Lord's Mercy,
passes his time in contemplative meditation. ||1||Pause||

ਸਾਧਸੰਗਿ ਭਜੀਐ ਗੋਪਾਲੁ ॥

In the Saadh Sangat, the Company of the Holy, meditate,
and vibrate upon the Lord of the Universe.

ਗੁਨ ਗਾਵਤ ਤੂਟੈ ਜਮ ਜਾਲੁ ॥੧॥

Singing the Glorious Praises of the Lord, the noose of
death is cut away. ||1||

ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥

He Himself is the True Guru, and He Himself is the
Cherisher.

ਨਾਨਕੁ ਜਾਚੈ ਸਾਧ
ਰਵਾਲ ॥੨॥੬॥੨੪॥

Nanak begs for the dust of the feet of the Holy. ||2||6||24||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥
ਅਨਦਿਨੁ ਕੀਰਤਨੁ ਹਰਿ ਗੁਣ
ਗਾਮ ॥੧॥

Irrigate your mind with the Name of the Lord, Har, Har.
Night and day, sing the Kirtan of the Lord's Praises. ||1||

ਐਸੀ ਪ੍ਰੀਤਿ ਕਰਹੁ ਮਨ ਮੇਰੇ ॥

Enshrine such love, O my mind,

ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥
ਰਹਾਉ ॥

that twenty-four hours a day, God will seem near to you.
||1||Pause||

ਕਹੁ ਨਾਨਕ ਜਾ ਕੇ ਨਿਰਮਲ ਭਾਗ ॥
ਹਰਿ ਚਰਨੀ ਤਾ ਕਾ ਮਨੁ
ਲਾਗ ॥੨॥੭॥੨੫॥

Says Nanak, one who has such immaculate destiny
- his mind is attached to the Lord's Feet. ||2||7||25||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਰੋਗੁ ਗਇਆ ਪ੍ਰਭਿ ਆਪਿ
ਗਵਾਇਆ ॥

The disease is gone; God Himself took it away.

ਨੀਦ ਪਈ ਸੁਖ ਸਹਜ ਘਰੁ
ਆਇਆ ॥੧॥ ਰਹਾਉ ॥

I sleep in peace; peaceful poise has come to my home.
||1||Pause||

ਰਜਿ ਰਜਿ ਭੋਜਨੁ ਖਾਵਹੁ ਮੇਰੇ
ਭਾਈ ॥

ਅੰਮ੍ਰਿਤ ਨਾਮੁ ਰਿਦ ਮਾਹਿ
ਧਿਆਈ ॥੧॥

ਨਾਨਕ ਗੁਰ ਪੂਰੇ ਸਰਨਾਈ ॥
ਜਿਨਿ ਅਪਨੇ ਨਾਮ ਕੀ ਪੈਜ
ਰਖਾਈ ॥੨॥੮॥੨੬॥

ਬਿਲਾਵਲੁ ਮਹਲਾ ੫ ॥

ਸਤਿਗੁਰ ਕਰਿ ਦੀਨੇ ਅਸਥਿਰ ਘਰ
ਬਾਰ ॥ ਰਹਾਉ ॥

ਜੇ ਜੇ ਨਿੰਦ ਕਰੈ ਇਨ ਗ੍ਰਿਹਨ
ਕੀ ਤਿਸੁ ਆਗੈ ਹੀ ਮਾਰੈ
ਕਰਤਾਰ ॥੧॥

ਨਾਨਕ ਦਾਸ ਤਾ ਕੀ ਸਰਨਾਈ ਜਾ ਕੇ
ਸਬਦੁ ਅਖੰਡ ਅਪਾਰ ॥੨॥੯॥੨੭॥

ਬਿਲਾਵਲੁ ਮਹਲਾ ੫ ॥

ਤਾਪ ਸੰਤਾਪ ਸਗਲੇ ਗਏ ਬਿਨਸੇ ਤੇ
ਰੋਗ ॥

ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ
ਭੋਗ ॥ ਰਹਾਉ ॥

ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ
ਤਨੁ ਆਰੋਗ ॥

ਗੁਨ ਗਾਵਹੁ ਨਿਤ ਰਾਮ ਕੇ ਇਹ
ਅਵਖਦ ਜੋਗ ॥੧॥

ਆਇ ਬਸਹੁ ਘਰ ਦੇਸ ਮਹਿ ਇਹ
ਭਲੇ ਸੰਜੋਗ ॥

ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ
ਬਿਓਗ ॥੨॥੧੦॥੨੮॥

Eat to your fill, O my Siblings of Destiny.

Meditate on the Ambrosial Naam, the Name of the Lord,
within your heart. ||1||

Nanak has entered the Sanctuary of the Perfect Guru,
who has preserved the honor of His Name. ||2||8||26||

Bilaaval, Fifth Mahalaa:

The True Guru has protected my hearth and home, and
made them permanent. ||Pause||

Whoever slanders these homes, is pre-destined by the
Creator Lord to be destroyed. ||1||

Slave Nanak seeks the Sanctuary of God; the Word of His
Shabad is unbreakable and infinite. ||2||9||27||

Bilaaval, Fifth Mahalaa:

The fever and sickness are gone, and the diseases are all
dispelled.

The Supreme Lord God has forgiven you, so enjoy the
happiness of the Saints. ||Pause||

All joys have entered your world, and your mind and body
are free of disease.

So chant continuously the Glorious Praises of the Lord;
this is the only potent medicine. ||1||

So come, and dwell in your home and native land; this is
such a blessed and auspicious occasion.

O Nanak, God is totally pleased with you; your time of
separation has come to an end. ||2||10||28||

ਬਿਲਾਵਲੁ ਮਹਲਾ ੫ ॥

ਕਾਹੂ ਸੰਗਿ ਨ ਚਾਲਹੀ ਮਾਇਆ
ਜੰਜਾਲ ॥

ਉਠਿ ਸਿਧਾਰੇ ਛਤ੍ਰਪਤਿ ਸੰਤਨ ਕੈ
ਖਿਆਲ ॥ ਰਹਾਉ ॥

ਅਹੰਬੁਧਿ ਕਉ ਬਿਨਸਨਾ ਇਹ ਧੁਰ
ਕੀ ਢਾਲ ॥

ਬਹੁ ਜੋਨੀ ਜਨਮਹਿ ਮਰਹਿ ਬਿਖਿਆ
ਬਿਕਰਾਲ ॥੧॥

ਸਤਿ ਬਚਨ ਸਾਧੂ ਕਹਹਿ ਨਿਤ
ਜਪਹਿ ਗੁਪਾਲ ॥

ਸਿਮਰਿ ਸਿਮਰਿ ਨਾਨਕ ਤਰੇ ਹਰਿ
ਕੇ ਰੰਗ ਲਾਲ ॥੨॥੧੧॥੨੯॥

ਬਿਲਾਵਲੁ ਮਹਲਾ ੫ ॥

ਸਹਜ ਸਮਾਧਿ ਅਨੰਦ ਸੂਖ ਪੂਰੇ
ਗੁਰਿ ਦੀਨ ॥

ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ
ਗੁਣ ਚੀਨ ॥ ਰਹਾਉ ॥

੮੦੮

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ
ਸਭਿ ਜੀਆ ॥

ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ
ਬਿਘਨੁ ਨ ਥੀਆ ॥੧॥

ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ
ਸਭ ਦਾਸ ॥

ਸਦਾ ਸਦਾ ਵਡਿਆਈਆ ਨਾਨਕ
ਗੁਰ ਪਾਸਿ ॥੨॥੧੨॥੩੦॥

Bilaaval, Fifth Mahalaa:

The entanglements of Maya do not go along with anyone.

Even kings and rulers must arise and depart, according to the wisdom of the Saints. ||Pause||

Pride goes before the fall - this is a primal law.

Those who practice corruption and sin, are born into countless incarnations, only to die again. ||1||

The Holy Saints chant Words of Truth; they meditate continually on the Lord of the Universe.

Meditating, meditating in remembrance, O Nanak, those who are imbued with the color of the Lord's Love are carried across. ||2||11||29||

Bilaaval, Fifth Mahalaa:

The Perfect Guru has blessed me with celestial Samaadhi, bliss and peace.

God is always my Helper and Companion; I contemplate His Ambrosial Virtues. ||Pause||

808

Triumphant cheers greet me all across the world, and all beings yearn for me.

The True Guru and God are totally pleased with me; no obstacle blocks my way. ||1||

One who has the Merciful Lord God on his side - everyone becomes his slave.

Forever and ever, O Nanak, glorious greatness rests with the Guru. ||2||12||30||

ਰਾਗੁ ਬਿਲਾਵਲੁ ਮਹਲਾ ੫ ਘਰੁ ੫
ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮ੍ਰਿਤ ਮੰਡਲ ਜਗੁ ਸਾਜਿਆ ਜਿਉ
ਬਾਲੂ ਘਰ ਬਾਰ ॥

ਬਿਨਸਤ ਬਾਰ ਨ ਲਾਗਈ ਜਿਉ
ਕਾਗਦ ਬੂੰਦਾਰ ॥੧॥

ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ
ਦੇਖੁ ਬੀਚਾਰਿ ॥

ਸਿਧ ਸਾਧਿਕ ਗਿਰਹੀ ਜੋਗੀ ਤਜਿ
ਗਏ ਘਰ ਬਾਰ ॥੧॥ ਰਹਾਉ ॥

ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥
ਦ੍ਰਿਸਟਿਮਾਨ ਸਭੁ ਬਿਨਸੀਐ ਕਿਆ
ਲਗਹਿ ਗਵਾਰ ॥੨॥

ਕਹਾ ਸੁ ਭਾਈ ਮੀਤ ਹੈ ਦੇਖੁ ਨੈਨ
ਪਸਾਰਿ ॥

ਇਕਿ ਚਾਲੇ ਇਕਿ ਚਾਲਸਹਿ ਸਭਿ
ਅਪਨੀ ਵਾਰ ॥੩॥

ਜਿਨ ਪੂਰਾ ਸਤਿਗੁਰੁ ਸੇਵਿਆ ਸੇ
ਅਸਥਿਰੁ ਹਰਿ ਦੁਆਰਿ ॥

ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ
ਪੈਜ ਮੁਰਾਰਿ ॥੪॥੧॥੩੧॥

ਬਿਲਾਵਲੁ ਮਹਲਾ ੫ ॥

ਲੋਕਨ ਕੀਆ ਵਡਿਆਈਆ
ਬੈਸੰਤਰਿ ਪਾਗਉ ॥

ਜਿਉ ਮਿਲੈ ਪਿਆਰਾ ਆਪਨਾ ਤੇ
ਬੋਲ ਕਰਾਗਉ ॥੧॥

ਜਦੁ ਪ੍ਰਭ ਜੀਉ ਦਇਆਲ ਹੋਇ
ਤਉ ਭਗਤੀ ਲਾਗਉ ॥

Raag Bilaaval, Fifth Mahalaa, Fifth House,
Chau-Padas:

One Universal Creator God.

By The Grace Of The True Guru:

This perishable realm and world has been made like a
house of sand.

In no time at all, it is destroyed, like the paper drenched
with water. ||1||

Listen to me, people: behold, and consider this within your
mind.

The Siddhas, the seekers, house-holders and Yogis have
forsaken their homes and left. ||1||Pause||

This world is like a dream in the night.

All that is seen shall perish. Why are you attached to it,
you fool? ||2||

Where are your brothers and friends? Open your eyes
and see!

Some have gone, and some will go; everyone must take his
turn. ||3||

Those who serve the Perfect True Guru, remain ever-stable
at the Door of the Lord.

Servant Nanak is the Lord's slave; preserve his honor,
O Lord, Destroyer of ego. ||4||1||31||

Bilaaval, Fifth Mahalaa:

The glories of the world, I cast into the fire.

I chant those words, by which I may meet my Beloved. ||1||

When God becomes Merciful, then He enjoins me to His
devotional service.

ਲਪਟਿ ਰਹਿਓ ਮਨੁ ਬਾਸਨਾ ਗੁਰ
ਮਿਲਿ ਇਹੁ ਤਿਆਗਉ ॥੧॥
ਰਹਾਉ ॥

My mind clings to worldly desires; meeting with the Guru,
I have renounced them. ||1||Pause||

ਕਰਉ ਬੇਨਤੀ ਅਤਿ ਘਨੀ ਇਹੁ
ਜੀਉ ਹੋਮਾਗਉ ॥

I pray with intense devotion, and offer this soul to Him.

ਅਰਥ ਆਨ ਸਭਿ ਵਾਰਿਆ ਪ੍ਰਿਅ
ਨਿਮਖ ਸੋਹਾਗਉ ॥੨॥

I would sacrifice all other riches, for a moment's union
with my Beloved. ||2||

ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ
ਰਾਗਉ ॥

Through the Guru, I am rid of the five villains, as well as
emotional love and hate.

ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ
ਬਾਸੁਰ ਜਾਗਉ ॥੩॥

My heart is illumined, and the Lord has become manifest;
night and day, I remain awake and aware. ||3||

ਸਰਣਿ ਸੋਹਾਗਨਿ ਆਇਆ ਜਿਸੁ
ਮਸਤਕਿ ਭਾਗਉ ॥

The blessed soul-bride seeks His Sanctuary; her destiny is
recorded on her forehead.

ਕਹੁ ਨਾਨਕ ਤਿਨਿ ਪਾਇਆ ਤਨੁ
ਮਨੁ ਸੀਤਲਾਗਉ ॥੪॥੨॥੩੨॥

Says Nanak, she obtains her Husband Lord; her body and
mind are cooled and soothed. ||4||2||32||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਲਾਲ ਰੰਗੁ ਤਿਸ ਕਉ ਲਗਾ ਜਿਸ ਕੇ
ਵਡਭਾਗਾ ॥

One is dyed in the color of the Lord's Love, by great good
fortune.

ਮੈਲਾ ਕਦੇ ਨ ਹੋਵਈ ਨਹ ਲਾਗੈ
ਦਾਗਾ ॥੧॥

This color is never muddied; no stain ever sticks to it. ||1||

ਪ੍ਰਭੁ ਪਾਇਆ ਸੁਖਦਾਈਆ
ਮਿਲਿਆ ਸੁਖ ਭਾਇ ॥

He finds God, the Giver of peace, with feelings of joy.

ਸਹਜਿ ਸਮਾਨਾ ਭੀਤਰੇ ਛੋਡਿਆ
ਨਹ ਜਾਇ ॥੧॥ ਰਹਾਉ ॥

The Celestial Lord blends into his soul, and he can never
leave Him. ||1||Pause||

ਜਰਾ ਮਰਾ ਨਹ ਵਿਆਪਈ ਫਿਰਿ
ਦੁਖੁ ਨ ਪਾਇਆ ॥

Old age and death cannot touch him, and he shall not
suffer pain again.

ਪੀ ਅੰਮ੍ਰਿਤੁ ਆਘਾਨਿਆ ਗੁਰਿ
ਅਮਰੁ ਕਰਾਇਆ ॥੨॥

Drinking in the Ambrosial Nectar, he is satisfied; the Guru
makes him immortal. ||2||

ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ
ਅਮੋਲਾ ॥

He alone knows its taste, who tastes the Priceless Name of
the Lord.

ਕੀਮਤਿ ਕਹੀ ਨ ਜਾਈਐ ਕਿਆ
ਕਹਿ ਮੁਖਿ ਬੋਲਾ ॥੩॥

Its value cannot be estimated; what can I say with my
mouth? ||3||

ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ
ਨਿਧਿ ਤੇਰੀ ਬਾਣੀ ॥

Fruitful is the Blessed Vision of Your Darshan, O Supreme
Lord God. The Word of Your Bani is the treasure of virtue.

੮੦੯

809

ਪਾਵਉ ਧੂਰਿ ਤੇਰੇ ਦਾਸ ਕੀ ਨਾਨਕ
ਕੁਰਬਾਣੀ ॥੪॥੩॥੩੩॥

Please bless me with the dust of the feet of Your slaves;
Nanak is a sacrifice. ||4||3||33||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਰਾਖਹੁ ਅਪਨੀ ਸਰਣਿ ਪ੍ਰਭ ਮੋਹਿ
ਕਿਰਪਾ ਧਾਰੇ ॥

Keep me under Your Protection, God; shower me with
Your Mercy.

ਸੇਵਾ ਕਛੁ ਨ ਜਾਨਉ ਨੀਚੁ
ਮੂਰਖਾਰੇ ॥੧॥

I do not know how to serve You; I am just a low-life fool. ||1||

ਮਾਨੁ ਕਰਉ ਤੁਧੁ ਉਪਰੇ ਮੇਰੇ ਪ੍ਰੀਤਮ
ਪਿਆਰੇ ॥

I take pride in You, O my Darling Beloved.

ਹਮ ਅਪਰਾਧੀ ਸਦ ਭੂਲਤੇ ਤੁਮ੍ਹ
ਬਖਸਨਹਾਰੇ ॥੧॥ ਰਹਾਉ ॥

I am a sinner, continuously making mistakes; You are the
Forgiving Lord. ||1||Pause||

ਹਮ ਅਵਗਨ ਕਰਹ ਅਸੰਖ ਨੀਤਿ
ਤੁਮ੍ਹ ਨਿਰਗੁਨ ਦਾਤਾਰੇ ॥

I make mistakes each and every day. You are the Great
Giver;

ਦਾਸੀ ਸੰਗਤਿ ਪ੍ਰਭੂ ਤਿਆਗਿ ਏ
ਕਰਮ ਹਮਾਰੇ ॥੨॥

I am worthless. I associate with Maya, your hand-maiden,
and I renounce You, God; such are my actions. ||2||

ਤੁਮ੍ਹ ਦੇਵਹੁ ਸਭੁ ਕਿਛੁ ਦਇਆ
ਧਾਰਿ ਹਮ ਅਕਿਰਤਘਨਾਰੇ ॥

You bless me with everything, showering me with Mercy;
And I am such an ungrateful wretch!

ਲਾਗਿ ਪਰੇ ਤੇਰੇ ਦਾਨ ਸਿਉ ਨਹ
ਚਿਤਿ ਖਸਮਾਰੇ ॥੩॥

I am attached to Your gifts, but I do not even think of You,
O my Lord and Master. ||3||

ਤੁਝ ਤੇ ਬਾਹਰਿ ਕਿਛੁ ਨਹੀ ਭਵ
ਕਾਟਨਹਾਰੇ ॥

There is none other than You, O Lord, Destroyer of fear.

ਕਹੁ ਨਾਨਕ ਸਰਣਿ ਦਇਆਲ ਗੁਰ
ਲੇਹੁ ਮੁਗਧ ਉਧਾਰੇ ॥੪॥੪॥੩੪॥

Says Nanak, I have come to Your Sanctuary, O Merciful
Guru; I am so foolish - please, save me! ||4||4||34||

ਬਿਲਾਵਲੁ ਮਹਲਾ ੫ ॥

ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ
ਧਿਆਈਐ ॥

ਜਿਤੁ ਸੇਵਿਐ ਸੁਖੁ ਹੋਇ ਘਨਾ ਮਨ
ਸੋਈ ਗਾਈਐ ॥੧॥

ਕਹੀਐ ਕਾਇ ਪਿਆਰੇ ਤੁਝ
ਬਿਨਾ ॥

ਤੁਮ੍ ਦਇਆਲ ਸੁਆਮੀ ਸਭ
ਅਵਗਨ ਹਮਾ ॥੧॥ ਰਹਾਉ ॥

ਜਿਉ ਤੁਮ੍ ਰਾਖਹੁ ਤਿਉ ਰਹਾ ਅਵਰੁ
ਨਹੀ ਚਾਰਾ ॥

ਨੀਧਰਿਆ ਧਰ ਤੇਰੀਆ ਇਕ ਨਾਮ
ਅਧਾਰਾ ॥੨॥

ਜੋ ਤੁਮ੍ ਕਰਹੁ ਸੋਈ ਭਲਾ ਮਨਿ
ਲੇਤਾ ਮੁਕਤਾ ॥

ਸਗਲ ਸਮਗ੍ਰੀ ਤੇਰੀਆ ਸਭ ਤੇਰੀ
ਜੁਗਤਾ ॥੩॥

ਚਰਨ ਪਖਾਰਉ ਕਰਿ ਸੇਵਾ ਜੇ
ਠਾਕੁਰ ਭਾਵੈ ॥

ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ
ਗੁਣ ਗਾਵੈ ॥੪॥੫॥੩੫॥

ਬਿਲਾਵਲੁ ਮਹਲਾ ੫ ॥

ਮਿਰਤੁ ਹਸੈ ਸਿਰ ਉਪਰੇ ਪਸੂਆ
ਨਹੀ ਬੂਝੈ ॥

ਬਾਦ ਸਾਦ ਅਹੰਕਾਰ ਮਹਿ ਮਰਣਾ
ਨਹੀ ਸੂਝੈ ॥੧॥

ਸਤਿਗੁਰੁ ਸੇਵਹੁ ਆਪਨਾ ਕਾਹੇ
ਫਿਰਹੁ ਅਭਾਗੇ ॥

Bilaaval, Fifth Mahalaa:

Don't blame anyone else; meditate on your God.

Serving Him, great peace is obtained; O mind, sing His Praises. ||1||

O Beloved, other than You, who else should I ask?

You are my Merciful Lord and Master; I am filled with all faults. ||1||Pause||

As You keep me, I remain; there is no other way.

You are the Support of the unsupported; You Name is my only Support. ||2||

One who accepts whatever You do as good - that mind is liberated.

The entire creation is Yours; all are subject to Your Ways. ||3||

I wash Your Feet and serve You, if it pleases You, O Lord and Master.

Be Merciful, O God of Compassion, that Nanak may sing Your Glorious Praises. ||4||5||35||

Bilaaval, Fifth Mahalaa:

Death hovers over his head, laughing, but the beast does not understand.

Entangled in conflict, pleasure and egotism, he does not even think of death. ||1||

So serve your True Guru; why wander around miserable and unfortunate?

ਦੇਖਿ ਕਸੰਭਾ ਰੰਗੁਲਾ ਕਾਹੇ ਭੂਲਿ
ਲਾਗੇ ॥੧॥ ਰਹਾਉ ॥

You gaze upon the transitory, beautiful safflower, but why
do you get attached to it? ||1||Pause||

ਕਰਿ ਕਰਿ ਪਾਪ ਦਰਬੁ ਕੀਆ
ਵਰਤਣ ਕੈ ਤਾਈ ॥

You commit sins again and again, to gather wealth to
spend.

ਮਾਟੀ ਸਿਉ ਮਾਟੀ ਰਲੀ ਨਾਗਾ
ਉਠਿ ਜਾਈ ॥੨॥

But your dust shall mix with dust; you shall arise and
depart naked. ||2||

ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ
ਬਿਰੋਧੀ ॥

Those for whom you work, will become your spiteful
enemies.

ਅੰਤ ਕਾਲਿ ਭਜਿ ਜਾਹਿਗੇ ਕਾਹੇ
ਜਲਹੁ ਕਰੋਧੀ ॥੩॥

In the end, they will run away from you; why do you burn
for them in anger? ||3||

ਦਾਸ ਰੇਣੁ ਸੋਈ ਹੋਆ ਜਿਸੁ
ਮਸਤਕਿ ਕਰਮਾ ॥

He alone becomes the dust of the Lord's slaves, who has
such good karma upon his forehead.

ਕਹੁ ਨਾਨਕ ਬੰਧਨ ਛੁਟੇ ਸਤਿਗੁਰ
ਕੀ ਸਰਨਾ ॥੪॥੬॥੩੬॥

Says Nanak, he is released from bondage, in the Sanctuary
of the True Guru. ||4||6||36||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਪਿੰਗੁਲ ਪਰਬਤ ਪਾਰਿ ਪਰੇ ਖਲ
ਚਤੁਰ ਬਕੀਤਾ ॥

The cripple crosses over the mountain, the fool becomes a
wise man,

ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ
ਪੁਨੀਤਾ ॥੧॥

and the blind man sees the three worlds, by meeting with
the True Guru and being purified. ||1||

ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ
ਮੀਤਾ ॥

This is the Glory of the Saadh Sangat, the Company of the
Holy; listen, O my friends.

ਮੈਲੁ ਖੋਈ ਕੋਟਿ ਅਘ ਹਰੇ ਨਿਰਮਲ
ਭਏ ਚੀਤਾ ॥੧॥ ਰਹਾਉ ॥

Filth is washed away, millions of sins are dispelled,
and the consciousness becomes immaculate and pure.
||1||Pause||

ਐਸੀ ਭਗਤਿ ਗੋਵਿੰਦ ਕੀ ਕੀਟਿ
ਹਸਤੀ ਜੀਤਾ ॥

Such is devotional worship of the Lord of the Universe,
that the ant can overpower the elephant.

ਜੇ ਜੇ ਕੀਨੋ ਆਪਨੋ ਤਿਸੁ ਅਭੈ ਦਾਨੁ
ਦੀਤਾ ॥੨॥

Whoever the Lord makes His own, is blessed with the gift
of fearlessness. ||2||

ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ
ਮੇਰੁ ਦਿਖੀਤਾ ॥

The lion becomes a cat, and the mountain looks like a
blade of grass.

੮੧੦

810

ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ
ਧਨੀਤਾ ॥੩॥

Those who worked for half a shell, will be judged very
wealthy. ||3||

ਕਵਨ ਵਡਾਈ ਕਹਿ ਸਕਉ ਬੇਅੰਤ
ਗੁਨੀਤਾ ॥

What glorious greatness of Yours can I describe, O Lord of
infinite excellences?

ਕਰਿ ਕਿਰਪਾ ਮੋਹਿ ਨਾਮੁ ਦੇਹੁ
ਨਾਨਕ ਦਰ ਸਰੀਤਾ ॥੪॥੭॥੩੭॥

Please bless me with Your Mercy, and grant me Your
Name; O Nanak, I am lost without the Blessed Vision of
Your Darshan. ||4||7||37||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਅਹੰਬੁਧਿ ਪਰਬਾਦ ਨੀਤ ਲੋਭ
ਰਸਨਾ ਸਾਦਿ ॥

He is constantly entangled in pride, conflict, greed and
tasty flavors.

ਲਪਟਿ ਕਪਟਿ ਗ੍ਰਿਹਿ ਬੇਧਿਆ
ਮਿਥਿਆ ਬਿਖਿਆਦਿ ॥੧॥

He is involved in deception, fraud, household affairs and
corruption. ||1||

ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ
ਪਰਸਾਦਿ ॥

I have seen this with my eyes, by the Grace of the Perfect
Guru.

ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ
ਬਾਦਿ ॥੧॥ ਰਹਾਉ ॥

Power, property, wealth and youth are useless, without the
Naam, the Name of the Lord. ||1||Pause||

ਰੂਪ ਧੂਪ ਸੋਗੰਧਤਾ ਕਾਪਰ
ਭੰਗਾਦਿ ॥

Beauty, incense, scented oils, beautiful clothes and foods

ਮਿਲਤ ਸੰਗਿ ਪਾਪਿਸਟ ਤਨ ਹੋਏ
ਦੁਰਗਾਦਿ ॥੨॥

- when they come into contact with the body of the sinner,
they stink. ||2||

ਫਿਰਤ ਫਿਰਤ ਮਾਨੁਖੁ ਭਇਆ
ਖਿਨ ਭੰਗਨ ਦੇਹਾਦਿ ॥

Wandering, wandering around, the soul is reincarnated as a
human, but this body lasts only for an instant.

ਇਹ ਅਉਸਰ ਤੇ ਚੂਕਿਆ ਬਹੁ
ਜੋਨਿ ਭ੍ਰਮਾਦਿ ॥੩॥

Losing this opportunity, he must wander again through
countless incarnations. ||3||

ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ
ਹਰਿ ਬਿਸਮਾਦਿ ॥

By God's Grace, he meets the Guru; contemplating the
Lord, Har, Har, he is wonderstruck.

ਸੂਖ ਸਹਜ ਨਾਨਕ ਅਨੰਦ ਤਾ ਕੈ
ਪੂਰਨ ਨਾਦ ॥੪॥੮॥੩੮॥

He is blessed with peace, poise and bliss, O Nanak,
through the perfect sound current of the
Naad. ||4||8||38||

ਬਿਲਾਵਲੁ ਮਹਲਾ ੫ ॥

ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ
ਜੇਤ ॥

ਮਾਰਗ ਪਾਏ ਉਦਿਆਨ ਮਹਿ ਗੁਰਿ
ਦਸੇ ਭੇਤ ॥੧॥

ਹਰਿ ਹਰਿ ਹਰਿ ਹਰਿ ਹਰਿ ਹਰੇ
ਹਰਿ ਹਰਿ ਹਰਿ ਹੇਤ ॥

ਉਠਤ ਬੈਠਤ ਸੋਵਤੇ ਹਰਿ ਹਰਿ ਹਰਿ
ਚੈਤ ॥੧॥ ਰਹਾਉ ॥

ਪੰਚ ਚੋਰ ਆਗੈ ਭਗੇ ਜਬ
ਸਾਧਸੰਗੇਤ ॥

ਪੁੰਜੀ ਸਾਬਤੁ ਘਣੇ ਲਾਭੁ ਗ੍ਰਿਹਿ ਸੋਭਾ
ਸੋਤ ॥੨॥

ਨਿਹਚਲ ਆਸਣੁ ਮਿਟੀ ਚਿੰਤ ਨਾਹੀ
ਡੋਲੇਤ ॥

ਭਰਮੁ ਭੁਲਾਵਾ ਮਿਟਿ ਗਇਆ ਪ੍ਰਭ
ਪੇਖਤ ਨੇਤ ॥੩॥

ਗੁਣ ਗਭੀਰ ਗੁਨ ਨਾਇਕਾ ਗੁਣ
ਕਹੀਅਹਿ ਕੇਤ ॥

ਨਾਨਕ ਪਾਇਆ ਸਾਧਸੰਗਿ ਹਰਿ
ਹਰਿ ਅੰਮ੍ਰੇਤ ॥੪॥੯॥੩੯॥

ਬਿਲਾਵਲੁ ਮਹਲਾ ੫ ॥

ਬਿਨੁ ਸਾਧੁ ਜੋ ਜੀਵਨਾ ਤੇਤੇ
ਬਿਰਥਾਰੀ ॥

ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ
ਭਈ ਹਮਾਰੀ ॥੧॥

ਜਾ ਦਿਨ ਭੇਟੇ ਸਾਧ ਮੋਹਿ ਉਆ
ਦਿਨ ਬਲਿਹਾਰੀ ॥

ਤਨੁ ਮਨੁ ਅਪਨੋ ਜੀਅਰਾ ਫਿਰਿ
ਫਿਰਿ ਹਉ ਵਾਰੀ ॥੧॥ ਰਹਾਉ ॥

Bilaaval, Fifth Mahalaa:

The feet of the Saints are the boat, to cross over the world-ocean.

In the wilderness, the Guru places them on the Path, and reveals the secrets of the Lord's Mystery. ||1||

O Lord, Har Har Har, Har Har Haray, Har Har Har, I love You.

While standing up, sitting down and sleeping, think of the Lord, Har Har Har. ||1||Pause||

The five thieves run away, when one joins the Saadh Sangat, the Company of the Holy.

His investment is intact, and he earns great profits; his household is blessed with honor. ||2||

His position is unmoving and eternal, his anxiety is ended, and he wavers no more.

His doubts and misgivings are dispelled, and he sees God everywhere. ||3||

The Virtues of our Virtuous Lord and Master are so profound; how many of His Glorious Virtues should I speak?

Nanak has obtained the Ambrosial Nectar of the Lord, Har, Har, in the Company of the Holy. ||4||9||39||

Bilaaval, Fifth Mahalaa:

That life, which has no contact with the Holy, is useless.

Joining their congregation, all doubts are dispelled, and I am emancipated. ||1||

That day, when I meet with the Holy - I am a sacrifice to that day.

Again and again, I sacrifice my body, mind and soul to them. ||1||Pause||

ਏਤ ਛੁਡਾਈ ਮੋਹਿ ਤੇ ਇਤਨੀ
ਦ੍ਰਿੜਤਾਰੀ ॥

ਸਗਲ ਰੇਨ ਇਹੁ ਮਨੁ ਭਇਆ
ਬਿਨਸੀ ਅਪਧਾਰੀ ॥੨॥

ਨਿੰਦ ਚਿੰਦ ਪਰ ਦੂਖਨਾ ਏ ਖਿਨ
ਮਹਿ ਜਾਰੀ ॥

ਦਇਆ ਮਇਆ ਅਰੁ ਨਿਕਟਿ ਪੇਖੁ
ਨਾਹੀ ਦੂਰਾਰੀ ॥੩॥

ਤਨ ਮਨ ਸੀਤਲ ਭਏ ਅਬ ਮੁਕਤੇ
ਸੰਸਾਰੀ ॥

ਹੀਤ ਚੀਤ ਸਭ ਪ੍ਰਾਨ ਧਨ ਨਾਨਕ
ਦਰਸਾਰੀ ॥੪॥੧੦॥੪੦॥

ਬਿਲਾਵਲੁ ਮਹਲਾ ੫ ॥

ਟਹਲ ਕਰਉ ਤੇਰੇ ਦਾਸ ਕੀ ਪਗ
ਝਾਰਉ ਬਾਲ ॥

ਮਸਤਕੁ ਅਪਨਾ ਭੇਟ ਦੇਉ ਗੁਨ
ਸੁਨਉ ਰਸਾਲ ॥੧॥

ਤੁਮ੍ ਮਿਲਤੇ ਮੇਰਾ ਮਨੁ ਜੀਓ ਤੁਮ੍
ਮਿਲਹੁ ਦਇਆਲ ॥

ਨਿਸਿ ਬਾਸੁਰ ਮਨਿ ਅਨਦੁ ਹੋਤ
ਚਿਤਵਤ ਕਿਰਪਾਲ ॥੧॥
ਰਹਾਉ ॥

੮੧੧

ਜਗਤ ਉਧਾਰਨ ਸਾਧ ਪ੍ਰਭ ਤਿਨ੍
ਲਾਗਹੁ ਪਾਲ ॥

ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ
ਰਾਲ ॥੨॥

ਉਕਤਿ ਸਿਆਨਪ ਕਛੁ ਨਹੀ ਨਾਹੀ
ਕਛੁ ਘਾਲ ॥

They have helped me renounce this ego, and implant this
humility within myself.

This mind has become the dust of all men's feet, and my
self-conceit has been dispelled. ||2||

In an instant, I burnt away the ideas of slander and ill-will
towards others.

I see close at hand, the Lord of mercy and compassion; He
is not far away at all. ||3||

My body and mind are cooled and soothed, and now, I am
liberated from the world.

Love, consciousness, the breath of life, wealth and
everything, O Nanak, are in the Blessed Vision of the
Lord's Darshan. ||4||10||40||

Bilaaval, Fifth Mahalaa:

I perform service for Your slave, O Lord, and wipe his feet
with my hair.

I offer my head to him, and listen to the Glorious Praises
of the Lord, the source of bliss. ||1||

Meeting You, my mind is rejuvenated, so please meet me,
O Merciful Lord.

Night and day, my mind enjoys bliss, contemplating the
Lord of Compassion. ||1||Pause||

811

God's Holy people are the saviors of the world; I grab hold
of the hem of their robes.

Bless me, O God, with the gift of the dust of the feet of the
Saints. ||2||

I have no skill or wisdom at all, nor any work to my credit.

ਕ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ
ਜਾਲ ॥੩॥

Please, protect me from doubt, fear and emotional attachment, and cut away the noose of Death from my neck. ||3||

ਬਿਨਉ ਕਰਉ ਕਰੁਣਾਪਤੇ ਪਿਤਾ
ਪ੍ਰਤਿਪਾਲ ॥

I beg of You, O Lord of Mercy, O my Father, please cherish me!

ਗੁਣ ਗਾਵਉ ਤੇਰੇ ਸਾਧਸੰਗਿ ਨਾਨਕ
ਸੁਖ ਸਾਲ ॥੪॥੧੧॥੪੧॥

I sing Your Glorious Praises, in the Saadh Sangat, the Company of the Holy, O Lord, Home of peace. ||4||11||41||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਕੀਤਾ ਲੋੜਹਿ ਸੇ ਕਰਹਿ ਤੁਝ ਬਿਨੁ
ਕਛੁ ਨਾਹਿ ॥

Whatever You wish, You do. Without You, there is nothing.

ਪਰਤਾਪੁ ਤੁਮਾਰਾ ਦੇਖਿ ਕੈ ਜਮਦੂਤ
ਛਡਿ ਜਾਹਿ ॥੧॥

Gazing upon Your Glory, the Messenger of Death leaves and goes away. ||1||

ਤੁਮ੍ਹਰੀ ਕ੍ਰਿਪਾ ਤੇ ਛੂਟੀਐ ਬਿਨਸੈ
ਅਹੰਮੇਵ ॥

By Your Grace, one is emancipated, and egotism is dispelled.

ਸਰਬ ਕਲਾ ਸਮਰਥ ਪ੍ਰਭ ਪੂਰੇ
ਗੁਰਦੇਵ ॥੧॥ ਰਹਾਉ ॥

God is omnipotent, possessing all powers; He is obtained through the Perfect, Divine Guru. ||1||Pause||

ਖੋਜਤ ਖੋਜਤ ਖੋਜਿਆ ਨਾਮੈ ਬਿਨੁ
ਕੂਰੁ ॥

Searching, searching, searching - without the Naam, everything is false.

ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ
ਮਨਸਾ ਪੂਰੁ ॥੨॥

All the comforts of life are found in the Saadh Sangat, the Company of the Holy; God is the Fulfiller of desires. ||2||

ਜਿਤੁ ਜਿਤੁ ਲਾਵਹੁ ਤਿਤੁ
ਤਿਤੁ ਲਗਹਿ ਸਿਆਨਪ ਸਭ
ਜਾਲੀ ॥

Whatever You attach me to, to that I am attached; I have burnt away all my cleverness.

ਜਤ ਕਤ ਤੁਮ੍ ਭਰਪੂਰ ਹਹੁ ਮੇਰੇ
ਦੀਨ ਦਇਆਲੀ ॥੩॥

You are permeating and pervading everywhere, O my Lord, Merciful to the meek. ||3||

ਸਭੁ ਕਿਛੁ ਤੁਮ ਤੇ ਮਾਗਨਾ
ਵਡਭਾਗੀ ਪਾਏ ॥

I ask for everything from You, but only the very fortunate ones obtain it.

ਨਾਨਕ ਕੀ ਅਰਦਾਸਿ ਪ੍ਰਭ ਜੀਵਾ
ਗੁਨ ਗਾਏ ॥੪॥੧੨॥੪੨॥

This is Nanak's prayer, O God, I live by singing Your Glorious Praises. ||4||12||42||

ਬਿਲਾਵਲੁ ਮਹਲਾ ੫ ॥

ਸਾਧਸੰਗਤਿ ਕੈ ਬਾਸਬੈ ਕਲਮਲ
ਸਭਿ ਨਸਨਾ ॥

ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ
ਗਰਭਿ ਨ ਗ੍ਰਸਨਾ ॥੧॥

ਨਾਮੁ ਕਹਤ ਗੋਵਿੰਦ ਕਾ ਸੂਚੀ ਭਈ
ਰਸਨਾ ॥

ਮਨ ਤਨ ਨਿਰਮਲ ਹੋਈ ਹੈ ਗੁਰ ਕਾ
ਜਪੁ ਜਪਨਾ ॥੧॥ ਰਹਾਉ ॥

ਹਰਿ ਰਸੁ ਚਾਖਤ ਧ੍ਰਾਪਿਆ ਮਨਿ
ਰਸੁ ਲੈ ਹਸਨਾ ॥

ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ
ਕਮਲੁ ਬਿਗਸਨਾ ॥੨॥

ਸੀਤਲ ਸਾਂਤਿ ਸੰਤੋਖੁ ਹੋਇ ਸਭ
ਬੁਝੀ ਤ੍ਰਿਸਨਾ ॥

ਦਹ ਦਿਸ ਧਾਵਤ ਮਿਟਿ ਗਏ
ਨਿਰਮਲ ਥਾਨਿ ਬਸਨਾ ॥੩॥

ਰਾਖਨਹਾਰੈ ਰਾਖਿਆ ਭਏ ਭ੍ਰਮ
ਭਸਨਾ ॥

ਨਾਮੁ ਨਿਧਾਨ ਨਾਨਕ ਸੁਖੀ ਪੇਖਿ
ਸਾਧ ਦਰਸਨਾ ॥੪॥੧੩॥੪੩॥

ਬਿਲਾਵਲੁ ਮਹਲਾ ੫ ॥

ਪਾਣੀ ਪਖਾ ਪੀਸੁ ਦਾਸ ਕੈ ਤਬ
ਹੋਹਿ ਨਿਹਾਲੁ ॥

ਰਾਜ ਮਿਲਖ ਸਿਕਦਾਰੀਆ ਅਗਨੀ
ਮਹਿ ਜਾਲੁ ॥੧॥

ਸੰਤ ਜਨਾ ਕਾ ਛੋਹਰਾ ਤਿਸੁ ਚਰਣੀ
ਲਾਗਿ ॥

Bilaaval, Fifth Mahalaa:

Dwelling in the Saadh Sangat, the Company of the Holy,
all sins are erased.

One who is attuned to the Love of God, is not cast into the
womb of reincarnation. ||1||

Chanting the Name of the Lord of the Universe, the tongue
becomes holy.

The mind and body become immaculate and pure,
chanting the Chant of the Guru. ||1||Pause||

Tasting the subtle essence of the Lord, one is satisfied;
receiving this essence, the mind becomes happy.

The intellect is brightened and illuminated; turning
away from the world, the heart-lotus blossoms
forth. ||2||

He is cooled and soothed, peaceful and content; all his
thirst is quenched.

The mind's wandering in the ten directions is stopped, and
one dwells in the immaculate place. ||3||

The Savior Lord saves him, and his doubts are burnt to
ashes.

Nanak is blessed with the treasure of the Naam, the Name
of the Lord. He finds peace, gazing upon the Blessed
Vision of the Saints' Darshan. ||4||13||43||

Bilaaval, Fifth Mahalaa:

Carry water for the Lord's slave, wave the fan over him,
and grind his corn; then, you shall be happy.

Burn in the fire your power, property and authority. ||1||

Grasp hold of the feet of the servant of the humble Saints.

ਮਾਇਆਧਾਰੀ ਛਤ੍ਰਪਤਿ ਤਿਨ੍
ਛੋਡਉ ਤਿਆਗਿ ॥੧॥ ਰਹਾਉ ॥

Renounce and abandon the wealthy, the regal overlords
and kings. ||1||Pause||

ਸੰਤਨ ਕਾ ਦਾਨਾ ਰੂਖਾ ਸੋ ਸਰਬ
ਨਿਧਾਨ ॥

The dry bread of the Saints is equal to all treasures.

ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ
ਬਿਖੂ ਸਮਾਨ ॥੨॥

The thirty-six tasty dishes of the faithless cynic, are just
like poison. ||2||

ਭਗਤ ਜਨਾ ਕਾ ਲੂਗਰਾ ਓਢਿ ਨਗਨ
ਨ ਹੋਈ ॥

Wearing the old blankets of the humble devotees, one is
not naked.

ਸਾਕਤ ਸਿਰਪਾਉ ਰੇਸਮੀ ਪਹਿਰਤ
ਪਤਿ ਖੋਈ ॥੩॥

But by putting on the silk clothes of the faithless cynic,
one loses one's honor. ||3||

ਸਾਕਤ ਸਿਉ ਮੁਖਿ ਜੋਰਿਐ ਅਧ
ਵੀਚਹੁ ਟੂਟੈ ॥

Friendship with the faithless cynic breaks down mid-way.

ਹਰਿ ਜਨ ਕੀ ਸੇਵਾ ਜੋ ਕਰੇ ਇਤ
ਉਤਹਿ ਛੂਟੈ ॥੪॥

But whoever serves the humble servants of the Lord, is
emancipated here and hereafter. ||4||

ਸਭ ਕਿਛੁ ਤੁਮ੍ ਹੀ ਤੇ ਹੋਆ ਆਪਿ
ਬਣਤ ਬਣਾਈ ॥

Everything comes from You, O Lord; You Yourself created
the creation.

ਦਰਸਨੁ ਭੇਟਤ ਸਾਧ ਕਾ ਨਾਨਕ
ਗੁਣ ਗਾਈ ॥੫॥੧੪॥੪੪॥

Blessed with the Blessed Vision of the Darshan of
the Holy, Nanak sings the Glorious Praises of the
Lord. ||5||14||44||

੮੧੨

812

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸ੍ਰਵਨੀ ਸੁਨਉ ਹਰਿ ਹਰਿ ਹਰੇ
ਠਾਕੁਰ ਜਸੁ ਗਾਵਉ ॥

With my ears, I listen to the Lord, Har, Har; I sing the
Praises of my Lord and Master.

ਸੰਤ ਚਰਣ ਕਰ ਸੀਸੁ ਧਰਿ ਹਰਿ
ਨਾਮੁ ਧਿਆਵਉ ॥੧॥

I place my hands and my head upon the feet of the Saints,
and meditate on the Lord's Name. ||1||

ਕਰਿ ਕਿਰਪਾ ਦਇਆਲ ਪ੍ਰਭ ਇਹ
ਨਿਧਿ ਸਿਧਿ ਪਾਵਉ ॥

Be kind to me, O Merciful God, and bless me with this
wealth and success.

ਸੰਤ ਜਨਾ ਕੀ ਰੇਣੁਕਾ ਲੈ ਮਾਥੈ
ਲਾਵਉ ॥੧॥ ਰਹਾਉ ॥

Obtaining the dust of the feet of the Saints, I apply it to my
forehead. ||1||Pause||

ਨੀਚ ਤੇ ਨੀਚੁ ਅਤਿ ਨੀਚੁ ਹੋਇ
ਕਰਿ ਬਿਨਉ ਬੁਲਾਵਉ ॥

ਪਾਵ ਮਲੋਵਾ ਆਪੁ ਤਿਆਗਿ
ਸੰਤਸੰਗਿ ਸਮਾਵਉ ॥੨॥

ਸਾਸਿ ਸਾਸਿ ਨਹ ਵੀਸਰੈ ਅਨ
ਕਤਹਿ ਨ ਧਾਵਉ ॥

ਸਫਲ ਦਰਸਨ ਗੁਰੁ ਭੇਟੀਐ ਮਾਨੁ
ਮੋਹੁ ਮਿਟਾਵਉ ॥੩॥

ਸਤੁ ਸੰਤੋਖੁ ਦਇਆ ਧਰਮੁ ਸੀਗਾਰੁ
ਬਨਾਵਉ ॥

ਸਫਲ ਸੁਹਾਗਣਿ ਨਾਨਕਾ ਅਪੁਨੇ
ਪ੍ਰਭ ਭਾਵਉ ॥੪॥੧੫॥੪੫॥

ਬਿਲਾਵਲੁ ਮਹਲਾ ੫ ॥

ਅਟਲ ਬਚਨ ਸਾਧੂ ਜਨਾ ਸਭ ਮਹਿ
ਪ੍ਰਗਟਾਇਆ ॥

ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ
ਹਰਿ ਰਾਇਆ ॥੧॥

ਇਹ ਪਰਤੀਤਿ ਗੋਵਿੰਦ ਕੀ ਜਪਿ
ਹਰਿ ਸੁਖੁ ਪਾਇਆ ॥

ਅਨਿਕ ਬਾਤਾ ਸਭਿ ਕਰਿ ਰਹੇ ਗੁਰੁ
ਘਰਿ ਲੈ ਆਇਆ ॥੧॥ ਰਹਾਉ ॥

ਸਰਣਿ ਪਰੇ ਕੀ ਰਾਖਤਾ ਨਾਹੀ
ਸਹਸਾਇਆ ॥

ਕਰਮ ਭੂਮਿ ਹਰਿ ਨਾਮੁ ਬੋਇ
ਅਉਸਰੁ ਦੁਲਭਾਇਆ ॥੨॥

ਅੰਤਰਜਾਮੀ ਆਪਿ ਪ੍ਰਭੁ ਸਭ ਕਰੇ
ਕਰਾਇਆ ॥

ਪਤਿਤ ਪੁਨੀਤ ਘਣੇ ਕਰੇ ਠਾਕੁਰ
ਬਿਰਦਾਇਆ ॥੩॥

I am the lowest of the low, absolutely the lowest; I offer
my humble prayer.

I wash their feet, and renounce my self-conceit; I merge in
the Saints' Congregation. ||2||

With each and every breath, I never forget the Lord; I never
go to another.

Obtaining the Fruitful Vision of the Guru's Darshan, I
discard my pride and attachment. ||3||

I am embellished with truth, contentment, compassion and
Dharmic faith.

My spiritual marriage is fruitful, O Nanak; I am pleasing
to my God. ||4||15||45||

Bilaaval, Fifth Mahalaa:

The words of the Holy are eternal and unchanging; this is
apparent to everyone.

That humble being, who joins the Saadh Sangat, meets the
Sovereign Lord. ||1||

This faith in the Lord of the Universe, and peace, are
found by meditating on the Lord.

Everyone is speaking in various ways, but the Guru
has brought the Lord into the home of my self.
||1||Pause||

He preserves the honor of those who seek His Sanctuary;
there is no doubt about this at all.

In the field of actions and karma, plant the Lord's Name;
this opportunity is so difficult to obtain! ||2||

God Himself is the Inner-knower, the Searcher of hearts;
He does, and causes everything to be done.

He purifies so many sinners; this is the natural way of our
Lord and Master. ||3||

ਮਤ ਭੂਲਹੁ ਮਾਨੁਖ ਜਨ ਮਾਇਆ
ਭਰਮਾਇਆ ॥

Don't be fooled, O mortal being, by the illusion of Maya.

ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ
ਪਹਿਰਾਇਆ ॥੪॥੧੬॥੪੬॥

O Nanak, God saves the honor of those of whom He approves. ||4||16||46||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਮਾਟੀ ਤੇ ਜਿਨਿ ਸਾਜਿਆ ਕਰਿ
ਦੁਰਲਭ ਦੇਹ ॥

He fashioned you from clay, and made your priceless body.

ਅਨਿਕ ਛਿਦ੍ਰ ਮਨ ਮਹਿ ਢਕੇ
ਨਿਰਮਲ ਦ੍ਰਿਸਟੇਹ ॥੧॥

He covers the many faults in your mind, and makes you look immaculate and pure. ||1||

ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ
ਗੁਣ ਏਹ ॥

So why do you forget God from your mind? He has done so many good things for you.

ਪ੍ਰਭ ਤਜਿ ਰਚੇ ਜਿ ਆਨ
ਸਿਉ ਸੋ ਰਲੀਐ ਖੇਹ ॥੧॥
ਰਹਾਉ ॥

One who forsakes God, and blends himself with another, in the end is blended with dust. ||1||Pause||

ਸਿਮਰਹੁ ਸਿਮਰਹੁ ਸਾਸਿ ਸਾਸਿ ਮਤ
ਬਿਲਮ ਕਰੇਹ ॥

Meditate, meditate in remembrance with each and every breath - do not delay!

ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ
ਕੂੜੇ ਨੇਹ ॥੨॥

Renounce worldly affairs, and merge yourself into God; forsake false loves. ||2||

ਜਿਨਿ ਅਨਿਕ ਏਕ ਬਹੁ ਰੰਗ ਕੀਏ
ਹੈ ਹੋਸੀ ਏਹ ॥

He is many, and He is One; He takes part in the many plays. This is as He is, and shall be.

ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ
ਮਤਿ ਲੇਹ ॥੩॥

So serve that Supreme Lord God, and accept the Guru's Teachings. ||3||

ਊਚੇ ਤੇ ਊਚਾ ਵਡਾ ਸਭ ਸੰਗਿ
ਬਰਨੇਹ ॥

God is said to be the highest of the high, the greatest of all, our companion.

ਦਾਸ ਦਾਸ ਕੇ ਦਾਸਰਾ ਨਾਨਕ ਕਰਿ
ਲੇਹ ॥੪॥੧੭॥੪੭॥

Please, let Nanak be the slave of the slave of Your slaves. ||4||17||47||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਏਕ ਟੇਕ ਗੋਵਿੰਦ ਕੀ ਤਿਆਗੀ
ਅਨ ਆਸ ॥

The Lord of the Universe is my only Support. I have renounced all other hopes.

ਸਭ ਉਪਰਿ ਸਮਰਥ ਪ੍ਰਭ ਪੂਰਨ
ਗੁਣਤਾਸ ॥੧॥

God is All-powerful, above all; He is the perfect treasure of virtue. ||1||

ਜਨ ਕਾ ਨਾਮੁ ਅਧਾਰੁ ਹੈ ਪ੍ਰਭ
ਸਰਣੀ ਪਾਹਿ ॥

The Naam, the Name of the Lord, is the Support of the humble servant who seeks God's Sanctuary.

ਪਰਮੇਸਰ ਕਾ ਆਸਰਾ ਸੰਤਨ ਮਨ
ਮਾਹਿ ॥੧॥ ਰਹਾਉ ॥

In their minds, the Saints take the Support of the Transcendent Lord. ||1||Pause||

ਆਪਿ ਰਖੈ ਆਪਿ ਦੇਵਸੀ ਆਪੇ
ਪ੍ਰਤਿਪਾਰੈ ॥

He Himself preserves, and He Himself gives. He Himself cherishes.

੮੧੩

813

ਦੀਨ ਦਇਆਲ ਕ੍ਰਿਪਾ ਨਿਧੇ ਸਾਸਿ
ਸਾਸਿ ਸਮਾਰੈ ॥੨॥

Merciful to the meek, the treasure of mercy, He remembers and protects us with each and every breath. ||2||

ਕਰਣਹਾਰੁ ਜੋ ਕਰਿ ਰਹਿਆ ਸਾਈ
ਵਡਿਆਈ ॥

Whatever the Creator Lord does is glorious and great.

ਗੁਰਿ ਪੂਰੈ ਉਪਦੇਸਿਆ ਸੁਖੁ ਖਸਮ
ਰਜਾਈ ॥੩॥

The Perfect Guru has instructed me, that peace comes by the Will of our Lord and Master. ||3||

ਚਿੰਤ ਅੰਦੇਸਾ ਗਣਤ ਤਜਿ ਜਨਿ
ਹੁਕਮੁ ਪਛਾਤਾ ॥

Anxieties, worries and calculations are dismissed; the Lord's humble servant accepts the Hukam of His Command.

ਨਹ ਬਿਨਸੈ ਨਹ ਛੋਡਿ ਜਾਇ ਨਾਨਕ
ਰੰਗਿ ਰਾਤਾ ॥੪॥੧੮॥੪੮॥

He does not die, and He does not leave; Nanak is attuned to His Love. ||4||18||48||

ਬਿਲਾਵਲੁ ਮਹਲਾ ਪ ॥

Bilaaval, Fifth Mahalaa:

ਮਹਾ ਤਪਤਿ ਤੇ ਭਈ ਸਾਂਤਿ ਪਰਸਤ
ਪਾਪ ਨਾਠੇ ॥

The great fire is put out and cooled; meeting with the Guru, sins run away.

ਅੰਧ ਕੂਪ ਮਹਿ ਗਲਤ ਥੇ ਕਾਢੇ ਦੇ
ਹਾਥੇ ॥੧॥

I fell into the deep dark pit; giving me His Hand, He pulled me out. ||1||

ਉਇ ਹਮਾਰੇ ਸਾਜਨਾ ਹਮ ਉਨ ਕੀ
ਰੇਨ ॥

He is my friend; I am the dust of His Feet.

ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ
ਦੇਨ ॥੧॥ ਰਹਾਉ ॥

Meeting with Him, I am at peace; He blesses me with the gift of the soul. ||1||Pause||

ਪਰਾ ਪੂਰਬਲਾ ਲੀਖਿਆ ਮਿਲਿਆ
ਅਬ ਆਇ ॥

I have now received my pre-ordained destiny.

ਬਸਤ ਸੰਗਿ ਹਰਿ ਸਾਧ ਕੈ ਪੂਰਨ
ਆਸਾਇ ॥੨॥

Dwelling with the Lord's Holy Saints, my hopes are fulfilled. ||2||

ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ
ਥਾਨ ॥

The fear of the three worlds is dispelled, and I have found my place of rest and peace.

ਦਇਆ ਕਰੀ ਸਮਰਥ ਗੁਰਿ
ਬਸਿਆ ਮਨਿ ਨਾਮ ॥੩॥

The all-powerful Guru has taken pity upon me, and the Naam has come to dwell in my mind. ||3||

ਨਾਨਕ ਕੀ ਤੂ ਟੇਕ ਪ੍ਰਭ ਤੇਰਾ
ਆਧਾਰ ॥

O God, You are the Anchor and Support of Nanak.

ਕਰਣ ਕਾਰਣ ਸਮਰਥ ਪ੍ਰਭ ਹਰਿ
ਅਗਮ ਅਪਾਰ ॥੪॥੧੯॥੪੯॥

He is the Doer, the Cause of causes; the All-powerful Lord God is inaccessible and infinite. ||4||19||49||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ
ਬਿਸਰਾਨਾ ॥

One who forgets God is filthy, poor and low.

ਕਰਨੈਹਾਰੁ ਨ ਬੂਝਈ ਆਪੁ ਗਨੈ
ਬਿਗਾਨਾ ॥੧॥

The fool does not understand the Creator Lord; instead, he thinks that he himself is the doer. ||1||

ਦੁਖੁ ਤਦੇ ਜਦਿ ਵੀਸਰੈ ਸੁਖੁ ਪ੍ਰਭੁ
ਚਿਤਿ ਆਏ ॥

Pain comes, when one forgets Him. Peace comes when one remembers God.

ਸੰਤਨ ਕੈ ਆਨੰਦੁ ਏਹੁ ਨਿਤ ਹਰਿ
ਗੁਣ ਗਾਏ ॥੧॥ ਰਹਾਉ ॥

This is the way the Saints are in bliss - they continually sing the Glorious Praises of the Lord. ||1||Pause||

ਉਚੇ ਤੇ ਨੀਚਾ ਕਰੈ ਨੀਚ ਖਿਨ ਮਹਿ
ਥਾਪੈ ॥

The high, He makes low, and the low, he elevates in an instant.

ਕੀਮਤਿ ਕਹੀ ਨ ਜਾਈਐ ਠਾਕੁਰ
ਪਰਤਾਪੈ ॥੨॥

The value of the glory of our Lord and Master cannot be estimated. ||2||

ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ
ਆਇਆ ॥

While he gazes upon beautiful dramas and plays, the day of his departure dawns.

ਸੁਪਨੇ ਕਾ ਸੁਪਨਾ ਭਇਆ ਸੰਗਿ
ਚਲਿਆ ਕਮਾਇਆ ॥੩॥

The dream becomes the dream, and his actions do not go along with him. ||3||

ਕਰਣ ਕਾਰਣ ਸਮਰਥ ਪ੍ਰਭ ਤੇਰੀ
ਸਰਣਾਈ ॥

ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ
ਸਦ ਬਲਿ ਜਾਈ ॥੪॥੨੦॥੫੦॥

ਬਿਲਾਵਲੁ ਮਹਲਾ ੫ ॥

ਜਲੁ ਢੋਵਉ ਇਹ ਸੀਸ ਕਰਿ ਕਰ
ਪਗ ਪਖਲਾਵਉ ॥

ਬਾਰਿ ਜਾਉ ਲਖ ਬੇਰੀਆ ਦਰਸੁ
ਪੇਖਿ ਜੀਵਾਵਉ ॥੧॥

ਕਰਉ ਮਨੋਰਥ ਮਨੈ ਮਾਹਿ ਅਪਨੇ
ਪ੍ਰਭ ਤੇ ਪਾਵਉ ॥

ਦੇਉ ਸੂਹਨੀ ਸਾਧ ਕੈ ਬੀਜਨੁ
ਢੋਲਾਵਉ ॥੧॥ ਰਹਾਉ ॥

ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ
ਮਨਹਿ ਪੀਲਾਵਉ ॥

ਉਆ ਰਸ ਮਹਿ ਸਾਂਤਿ ਤ੍ਰਿਪਤਿ
ਹੋਇ ਬਿਖੈ ਜਲਨਿ ਬੁਝਾਵਉ ॥੨॥

ਜਬ ਭਗਤਿ ਕਰਹਿ ਸੰਤ ਮੰਡਲੀ
ਤਿਨੁ ਮਿਲਿ ਹਰਿ ਗਾਵਉ ॥

ਕਰਉ ਨਮਸਕਾਰ ਭਗਤ ਜਨ ਧੂਰਿ
ਮੁਖਿ ਲਾਵਉ ॥੩॥

ਊਠਤ ਬੈਠਤ ਜਪਉ ਨਾਮੁ ਇਹੁ
ਕਰਮੁ ਕਮਾਵਉ ॥

ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ
ਸਮਾਵਉ ॥੪॥੨੧॥੫੧॥

ਬਿਲਾਵਲੁ ਮਹਲਾ ੫ ॥

ਇਹੁ ਸਾਗਰੁ ਸੋਈ ਤਰੈ ਜੋ ਹਰਿ
ਗੁਣ ਗਾਏ ॥

God is All-powerful, the Cause of causes; I seek Your
Sanctuary.

Day and night, Nanak meditates on the Lord; forever and
ever he is a sacrifice. ||4||20||50||

Bilaaval, Fifth Mahalaa:

I carry water on my head, and with my hands I wash
their feet.

Tens of thousands of times, I am a sacrifice to them;
gazing upon the Blessed Vision of their Darshan, I
live. ||1||

The hopes which I cherish in my mind - my God fulfills
them all.

With my broom, I sweep the homes of the Holy Saints,
and wave the fan over them. ||1||Pause||

The Saints chant the Ambrosial Praises of the Lord; I
listen, and my mind drinks it in.

That sublime essence calms and soothes me, and quenches
the fire of sin and corruption. ||2||

When the galaxy of Saints worship the Lord in devotion, I
join them, singing the Glorious Praises of the Lord.

I bow in reverence to the humble devotees, and apply the
dust of their feet to my face. ||3||

Sitting down and standing up, I chant the Naam, the Name
of the Lord; this is what I do.

This is Nanak's prayer to God, that he may merge in the
Lord's Sanctuary. ||4||21||51||

Bilaaval, Fifth Mahalaa:

He alone crosses over this world-ocean, who sings the
Glorious Praises of the Lord.

ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ
ਪਾਏ ॥੧॥

He dwells with the Saadh Sangat, the Company of the Holy; by great good fortune, he finds the Lord. ||1||

੮੧੪

814

ਸੁਣਿ ਸੁਣਿ ਜੀਵੈ ਦਾਸੁ ਤੁਮ੍ ਬਾਣੀ
ਜਨ ਆਖੀ ॥

Your slave lives by hearing, hearing the Word of Your Bani, chanted by Your humble servant.

ਪ੍ਰਗਟ ਭਈ ਸਭ ਲੋਅ ਮਹਿ ਸੇਵਕ
ਕੀ ਰਾਖੀ ॥੧॥ ਰਹਾਉ ॥

The Guru is revealed in all the worlds; He saves the honor of His servant. ||1||Pause||

ਅਗਨਿ ਸਾਗਰ ਤੇ ਕਾਢਿਆ ਪ੍ਰਭਿ
ਜਲਨਿ ਬੁਝਾਈ ॥

God has pulled me out of the ocean of fire, and quenched my burning thirst.

ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ
ਭਏ ਸਹਾਈ ॥੨॥

The Guru has sprinkled the Ambrosial Water of the Naam, the Name of the Lord; He has become my Helper. ||2||

ਜਨਮ ਮਰਣ ਦੁਖ ਕਾਟਿਆ ਸੁਖ ਕਾ
ਥਾਨੁ ਪਾਇਆ ॥

The pains of birth and death are removed, and I have obtained a resting place of peace.

ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ
ਪ੍ਰਭ ਭਾਇਆ ॥੩॥

The noose of doubt and emotional attachment has been snapped; I have become pleasing to my God. ||3||

ਮਤ ਕੋਈ ਜਾਣਹੁ ਅਵਰੁ ਕਛੁ ਸਭ
ਪ੍ਰਭ ਕੈ ਹਾਥਿ ॥

Let no one think that there is any other at all; everything is in the Hands of God.

ਸਰਬ ਸੂਖ ਨਾਨਕ ਪਾਏ ਸੰਗਿ
ਸੰਤਨ ਸਾਥਿ ॥੪॥੨੨॥੫੨॥

Nanak has found total peace, in the Society of the Saints. ||4||22||52||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਬੰਧਨ ਕਾਟੇ ਆਪਿ ਪ੍ਰਭਿ ਹੋਆ
ਕਿਰਪਾਲ ॥

My bonds have been snapped; God Himself has become compassionate.

ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ
ਕੀ ਨਦਰਿ ਨਿਹਾਲ ॥੧॥

The Supreme Lord God is Merciful to the meek; by His Glance of Grace, I am in ecstasy. ||1||

ਗੁਰਿ ਪੂਰੈ ਕਿਰਪਾ ਕਰੀ ਕਾਟਿਆ
ਦੁਖੁ ਰੋਗੁ ॥

The Perfect Guru has shown mercy to me, and eradicated my pains and illnesses.

ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ
ਧਿਆਵਨ ਜੋਗੁ ॥੧॥ ਰਹਾਉ ॥

My mind and body have been cooled and soothed, meditating on God, most worthy of meditation. ||1||Pause||

ਅਉਖਧੁ ਹਰਿ ਕਾ ਨਾਮੁ ਹੈ ਜਿਤੁ
ਰੋਗੁ ਨ ਵਿਆਪੈ ॥

The Name of the Lord is the medicine to cure all disease;
with it, no disease afflicts me.

ਸਾਧਸੰਗਿ ਮਨਿ ਤਨਿ ਹਿਤੈ ਫਿਰਿ
ਦੂਖੁ ਨ ਜਾਪੈ ॥੨॥

In the Saadh Sangat, the Company of the Holy, the mind
and body are tinged with the Lord's Love, and I do not
suffer pain any longer. ||2||

ਹਰਿ ਹਰਿ ਹਰਿ ਹਰਿ ਜਾਪੀਐ
ਅੰਤਰਿ ਲਿਵ ਲਾਈ ॥

I chant the Name of the Lord, Har, Har, Har, Har, lovingly
centering my inner being on Him.

ਕਿਲਵਿਖ ਉਤਰਹਿ ਸੁਧੁ ਹੋਇ ਸਾਧੂ
ਸਰਣਾਈ ॥੩॥

Sinful mistakes are erased and I am sanctified, in the
Sanctuary of the Holy Saints. ||3||

ਸੁਨਤ ਜਪਤ ਹਰਿ ਨਾਮ ਜਸੁ ਤਾ
ਕੀ ਦੂਰਿ ਬਲਾਈ ॥

Misfortune is kept far away from those who hear and chant
the Praises of the Lord's Name.

ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ
ਗਾਈ ॥੪॥੨੩॥੫੩॥

Nanak chants the Mahaa Mantra, the Great Mantra,
singing the Glorious Praises of the Lord. ||4||23||53||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ
ਹੋਇ ਸਾਂਤਿ ॥

From the Fear of God, devotion wells up, and deep within,
there is peace.

ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ
ਭ੍ਰਾਂਤਿ ॥੧॥

Chanting the Name of the Lord of the Universe, doubt and
delusions are dispelled. ||1||

ਗੁਰੁ ਪੂਰਾ ਜਿਸੁ ਭੇਟਿਆ ਤਾ ਕੈ
ਸੁਖਿ ਪਰਵੇਸੁ ॥

One who meets with the Perfect Guru, is blessed with
peace.

ਮਨ ਕੀ ਮਤਿ ਤਿਆਗੀਐ ਸੁਣੀਐ
ਉਪਦੇਸੁ ॥੧॥ ਰਹਾਉ ॥

So renounce the intellectual cleverness of your mind, and
listen to the Teachings. ||1||Pause||

ਸਿਮਰਤ ਸਿਮਰਤ ਸਿਮਰੀਐ ਸੋ
ਪੁਰਖੁ ਦਾਤਾਰੁ ॥

Meditate, meditate, meditate in remembrance on the
Primal Lord, the Great Giver.

ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ
ਅਪਾਰੁ ॥੨॥

May I never forget that Primal, Infinite Lord from my
mind. ||2||

ਚਰਨ ਕਮਲ ਸਿਉ ਰੰਗੁ ਲਗਾ
ਅਚਰਜ ਗੁਰਦੇਵ ॥

I have enshrined love for the Lotus Feet of the Wondrous
Divine Guru.

ਜਾ ਕਉ ਕਿਰਪਾ ਕਰਹੁ ਪ੍ਰਭ ਤਾ
ਕਉ ਲਾਵਹੁ ਸੇਵ ॥੩॥

One who is blessed by Your Mercy, God, is committed to
Your service. ||3||

ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ
ਤਨਿ ਆਨੰਦ ॥

ਨਾਨਕ ਕਬਹੁ ਨ ਵੀਸਰੈ ਪ੍ਰਭ
ਪਰਮਾਨੰਦ ॥੪॥੨੪॥੫੪॥

ਬਿਲਾਵਲੁ ਮਹਲਾ ੫ ॥

ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ
ਭਰਮਾ ॥

ਥਿਤਿ ਪਾਈ ਆਨਦੁ ਭਇਆ ਗੁਰਿ
ਕੀਨੇ ਧਰਮਾ ॥੧॥

ਗੁਰੁ ਪੂਰਾ ਆਰਾਧਿਆ ਬਿਨਸੀ
ਮੇਰੀ ਪੀਰ ॥

ਤਨੁ ਮਨੁ ਸਭੁ ਸੀਤਲੁ ਭਇਆ
ਪਾਇਆ ਸੁਖੁ ਬੀਰ ॥੧॥
ਰਹਾਉ ॥

ਸੋਵਤ ਹਰਿ ਜਪਿ ਜਾਗਿਆ ਪੇਖਿਆ
ਬਿਸਮਾਦੁ ॥

ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ
ਅਚਰਜ ਸੁਆਦੁ ॥੨॥

ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ
ਉਧਾਰੇ ॥

ਸਫਲ ਸੇਵਾ ਗੁਰਦੇਵ ਕੀ ਨਿਰਮਲ
ਦਰਬਾਰੇ ॥੩॥

ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ
ਗੁਣਹੀਨੁ ॥

੮੧੫

ਨਾਨਕ ਕਉ ਕਿਰਪਾ ਭਈ ਦਾਸੁ
ਅਪਨਾ ਕੀਨੁ ॥੪॥੨੫॥੫੫॥

I drink in the Ambrosial Nectar, the treasure of wealth, and
my mind and body are in bliss.

Nanak never forgets God, the Lord of supreme
bliss. ||4||24||54||

Bilaaval, Fifth Mahalaa:

Desire is stilled, and egotism is gone; fear and doubt have
run away.

I have found stability, and I am in ecstasy; the Guru has
blessed me with Dharmic faith. ||1||

Worshipping the Perfect Guru in adoration, my anguish is
eradicated.

My body and mind are totally cooled and soothed; I have
found peace, O my brother. ||1||Pause||

I have awakened from sleep, chanting the Name
of the Lord; gazing upon Him, I am filled with
wonder.

Drinking in the Ambrosial Nectar, I am satisfied. How
wondrous is its taste! ||2||

I myself am liberated, and my companions swim across;
my family and ancestors are also saved.

Service to the Divine Guru is fruitful; it has made me pure
in the Court of the Lord. ||3||

I am lowly, without a master, ignorant, worthless and
without virtue.

815

Nanak has been blessed with God's Mercy; God has made
him His Slave. ||4||25||55||

ਬਿਲਾਵਲੁ ਮਹਲਾ ੫ ॥

ਹਰਿ ਭਗਤਾ ਕਾ ਆਸਰਾ ਅਨ
ਨਾਹੀ ਠਾਉ ॥

ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ
ਤੇਰਾ ਨਾਉ ॥੧॥

ਕਰਿ ਕਿਰਪਾ ਪ੍ਰਭਿ ਆਪਣੀ ਅਪਨੇ
ਦਾਸ ਰਖਿ ਲੀਏ ॥

ਨਿੰਦਕ ਨਿੰਦਾ ਕਰਿ ਪਚੇ ਜਮਕਾਲਿ
ਗ੍ਰਸੀਏ ॥੧॥ ਰਹਾਉ ॥

ਸੰਤਾ ਏਕੁ ਧਿਆਵਨਾ ਦੂਸਰ ਕੋ
ਨਾਹਿ ॥

ਏਕਸੁ ਆਗੈ ਬੇਨਤੀ ਰਵਿਆ ਸ੍ਰਬ
ਥਾਇ ॥੨॥

ਕਥਾ ਪੁਰਾਤਨ ਇਉ ਸੁਣੀ ਭਗਤਨ
ਕੀ ਬਾਨੀ ॥

ਸਗਲ ਦੁਸਟ ਖੰਡ ਖੰਡ ਕੀਏ ਜਨ
ਲੀਏ ਮਾਨੀ ॥੩॥

ਸਤਿ ਬਚਨ ਨਾਨਕੁ ਕਹੈ ਪਰਗਟ
ਸਭ ਮਾਹਿ ॥

ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ
ਕਉ ਭਉ ਨਾਹਿ ॥੪॥੨੬॥੫੬॥

ਬਿਲਾਵਲੁ ਮਹਲਾ ੫ ॥

ਬੰਧਨ ਕਾਟੈ ਸੇ ਪ੍ਰਭੁ ਜਾ ਕੈ ਕਲ
ਹਾਥ ॥

ਅਵਰ ਕਰਮ ਨਹੀ ਛੂਟੀਐ ਰਾਖਹੁ
ਹਰਿ ਨਾਥ ॥੧॥

ਤਉ ਸਰਣਾਗਤਿ ਮਾਧਵੇ ਪੂਰਨ
ਦਇਆਲ ॥

ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ
॥੧॥ ਰਹਾਉ ॥

Bilaaval, Fifth Mahalaa:

The Lord is the Hope and Support of His devotees; there is nowhere else for them to go.

O God, Your Name is my power, realm, relatives and riches. ||1||

God has granted His Mercy, and saved His slaves.

The slanderers rot in their slander; they are seized by the Messenger of Death. ||1||Pause||

The Saints meditate on the One Lord, and no other.

They offer their prayers to the One Lord, who is pervading and permeating all places. ||2||

I have heard this old story, spoken by the devotees,

that all the wicked are cut apart into pieces, while His humble servants are blessed with honor. ||3||

Nanak speaks the true words, which are obvious to all.

God's servants are under God's Protection; they have absolutely no fear. ||4||26||56||

Bilaaval, Fifth Mahalaa:

God breaks the bonds which hold us; He holds all power in His hands.

No other actions will bring release; save me, O my Lord and Master. ||1||

I have entered Your Sanctuary, O Perfect Lord of Mercy.

Those whom You preserve and protect, O Lord of the Universe, are saved from the trap of the world. ||1||Pause||

ਆਸਾ ਭਰਮ ਬਿਕਾਰ ਮੋਹ ਇਨ
ਮਹਿ ਲੋਭਾਨਾ ॥

Hope, doubt, corruption and emotional attachment - in these, he is engrossed.

ਬੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ
ਨ ਜਾਨਾ ॥੨॥

The false material world abides in his mind, and he does not understand the Supreme Lord God. ||2||

ਪਰਮ ਜੋਤਿ ਪੂਰਨ ਪੁਰਖ ਸਭਿ
ਜੀਅ ਤੁਮਾਰੇ ॥

O Perfect Lord of Supreme Light, all beings belong to You.

ਜਿਉ ਤੂ ਰਾਖਹਿ ਤਿਉ ਰਹਾ ਪ੍ਰਭ
ਅਗਮ ਅਪਾਰੇ ॥੩॥

As You keep us, we live, O infinite, inaccessible God. ||3||

ਕਰਣ ਕਾਰਣ ਸਮਰਥ ਪ੍ਰਭ ਦੇਹਿ
ਅਪਨਾ ਨਾਉ ॥

Cause of causes, All-powerful Lord God, please bless me with Your Name.

ਨਾਨਕ ਤਰੀਐ ਸਾਧਸੰਗਿ ਹਰਿ
ਹਰਿ ਗੁਣ ਗਾਉ ॥੪॥੨੭॥੫੭॥

Nanak is carried across in the Saadh Sangat, the Company of the Holy, singing the Glorious Praises of the Lord, Har, Har. ||4||27||57||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਕਵਨੁ ਕਵਨੁ ਨਹੀ ਪਤਰਿਆ
ਤੁਮ੍ਹਰੀ ਪਰਤੀਤਿ ॥

Who? Who has not fallen, by placing their hopes in you?

ਮਹਾ ਮੋਹਨੀ ਮੋਹਿਆ ਨਰਕ ਕੀ
ਰੀਤਿ ॥੧॥

You are enticed by the great enticer - this is the way to hell! ||1||

ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ
ਮਹਾ ਉਦਮਾਦਾ ॥

O vicious mind, no faith can be placed in you; you are totally intoxicated.

ਖਰ ਕਾ ਪੈਖਰੁ ਤਉ ਛੁਟੈ ਜਉ
ਉਪਰਿ ਲਾਦਾ ॥੧॥ ਰਹਾਉ ॥

The donkey's leash is only removed, after the load is placed on his back. ||1||Pause||

ਜਪ ਤਪ ਸੰਜਮ ਤੁਮ੍ ਖੰਡੇ ਜਮ ਕੇ
ਦੁਖ ਭਾਂਡ ॥

You destroy the value of chanting, intensive meditation and self-discipline; you shall suffer in pain, beaten by the Messenger of Death.

ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ
ਭਾਂਡ ॥੨॥

You do not meditate, so you shall suffer the pains of reincarnation, you shameless buffoon! ||2||

ਹਰਿ ਸੰਗਿ ਸਹਾਈ ਮਹਾ ਮੀਤੁ
ਤਿਸ ਸਿਉ ਤੇਰਾ ਭੇਦੁ ॥

The Lord is your Companion, your Helper, your Best Friend; but you disagree with Him.

ਬੀਧਾ ਪੰਚ ਬਟਵਾਰਈ ਉਪਜਿਓ
ਮਹਾ ਖੇਦੁ ॥੩॥

You are in love with the five thieves; this brings terrible pain. ||3||

ਨਾਨਕ ਤਿਨ ਸੰਤਨ ਸਰਣਾਗਤੀ
ਜਿਨ ਮਨੁ ਵਸਿ ਕੀਨਾ ॥
ਤਨੁ ਧਨੁ ਸਰਬਸੁ ਆਪਣਾ ਪ੍ਰਭਿ
ਜਨ ਕਉ ਦੀਨਾ ॥੪॥੨੮॥੫੮॥

ਬਿਲਾਵਲੁ ਮਹਲਾ ੫ ॥

ਉਦਮੁ ਕਰਤ ਆਨਦੁ ਭਇਆ
ਸਿਮਰਤ ਸੁਖ ਸਾਰੁ ॥
ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ
ਬੀਚਾਰੁ ॥੧॥

ਚਰਨ ਕਮਲ ਗੁਰ ਕੇ ਜਪਤ ਹਰਿ
ਜਪਿ ਹਉ ਜੀਵਾ ॥
ਪਾਰਬ੍ਰਹਮੁ ਆਰਾਧਤੇ ਮੁਖਿ
ਅੰਮ੍ਰਿਤੁ ਪੀਵਾ ॥੧॥
ਰਹਾਉ ॥

ਜੀਅ ਜੰਤ ਸਭਿ ਸੁਖਿ ਬਸੇ ਸਭ ਕੈ
ਮਨਿ ਲੋਚ ॥
ਪਰਉਪਕਾਰੁ ਨਿਤ ਚਿਤਵਤੇ ਨਾਹੀ
ਕਛੁ ਪੋਚ ॥੨॥

੮੧੬

ਧੰਨੁ ਸੁ ਥਾਨੁ ਬਸੰਤ ਧੰਨੁ ਜਹ
ਜਪੀਐ ਨਾਮੁ ॥

ਕਥਾ ਕੀਰਤਨੁ ਹਰਿ ਅਤਿ ਘਨਾ
ਸੁਖ ਸਹਜ ਬਿਸ੍ਰਾਮੁ ॥੩॥

ਮਨ ਤੇ ਕਦੇ ਨ ਵੀਸਰੈ ਅਨਾਥ ਕੇ
ਨਾਥ ॥

ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ
ਕਿਛੁ ਹਾਥ ॥੪॥੨੯॥੫੯॥

Nanak seeks the Sanctuary of the Saints, who have
conquered their minds.

He gives body, wealth and everything to the slaves of God.
॥4॥28॥58॥

Bilaaval, Fifth Mahalaa:

Try to meditate, and contemplate the source of peace, and
bliss will come to you.

Chanting, and meditating on the Name of the Lord of the
Universe, perfect understanding is achieved. ॥1॥

Meditating on the Lotus Feet of the Guru, and chanting the
Name of the Lord, I live.

Worshipping the Supreme Lord God in adoration, my
mouth drinks in the Ambrosial Nectar. ॥1॥Pause॥

All beings and creatures dwell in peace; the minds of all
yearn for the Lord.

Those who continually remember the Lord, do good
deeds for others; they harbor no ill will towards
anyone. ॥2॥

816

Blessed is that place, and blessed are those who
dwell there, where they chant the Naam, the Name
of the Lord.

The Sermon and the Kirtan of the Lord's Praises
are sung there very often; there is peace, poise and
tranquility. ॥3॥

In my mind, I never forget the Lord; He is the Master of
the masterless.

Nanak has entered the Sanctuary of God; everything is in
His hands. ॥4॥29॥59॥

ਬਿਲਾਵਲੁ ਮਹਲਾ ੫ ॥

ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ
ਸੁਖ ਮਹਿ ਪਾਇਆ ॥

ਸਦਾ ਸਿਮਰਿ ਚਰਣਾਰਬਿੰਦ ਸੀਤਲ
ਹੋਤਾਇਆ ॥੧॥

ਜੀਵਤਿਆ ਅਥਵਾ ਮੁਇਆ ਕਿਛੁ
ਕਾਮਿ ਨ ਆਵੈ ॥

ਜਿਨਿ ਏਹੁ ਰਚਨੁ ਰਚਾਇਆ ਕੋਊ
ਤਿਸ ਸਿਉ ਰੰਗੁ ਲਾਵੈ ॥੧॥ ਰਹਾਉ ॥

ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ
ਘਮ ਤੇ ਕਾਢੈ ॥

ਕੀਰੀ ਤੇ ਹਸਤੀ ਕਰੈ ਟੂਟਾ ਲੇ
ਗਾਢੈ ॥੨॥

ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ
ਕੀ ਇਹ ਕਿਰਤਿ ॥

ਕਿਰਤ ਕਮਾਵਨ ਸਰਬ ਫਲ ਰਵੀਐ
ਹਰਿ ਨਿਰਤਿ ॥੩॥

ਹਮ ਤੇ ਕਛੁ ਨ ਹੋਵਨਾ ਸਰਣਿ ਪ੍ਰਭ
ਸਾਧ ॥

ਮੋਹ ਮਗਨ ਕੂਪ ਅੰਧ ਤੇ ਨਾਨਕ
ਗੁਰ ਕਾਢ ॥੪॥੩੦॥੬੦॥

ਬਿਲਾਵਲੁ ਮਹਲਾ ੫ ॥

ਖੋਜਤ ਖੋਜਤ ਮੈ ਫਿਰਾ ਖੋਜਉ ਬਨ
ਬਾਨ ॥

ਅਛਲ ਅਛੇਦ ਅਭੇਦ ਪ੍ਰਭ ਐਸੇ
ਭਗਵਾਨ ॥੧॥

ਕਬ ਦੇਖਉ ਪ੍ਰਭੁ ਆਪਨਾ ਆਤਮ ਕੈ
ਰੰਗਿ ॥

ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ
ਸੰਗਿ ॥੧॥ ਰਹਾਉ ॥

Bilaaval, Fifth Mahalaa:

The One who bound you in the womb and then released you, placed you in the world of joy.

Contemplate His Lotus Feet forever, and you shall be cooled and soothed. ||1||

In life and in death, this Maya is of no use.

He created this creation, but rare are those who enshrine love for Him. ||1||Pause||

O mortal, the Creator Lord made summer and winter; He saves you from the heat.

From the ant, He makes an elephant; He reunites those who have been separated. ||2||

Eggs, wombs, sweat and earth - these are God's workshops of creation.

It is fruitful for all to practice contemplation of the Lord. ||3||

I cannot do anything; O God, I seek the Sanctuary of the Holy.

Guru Nanak pulled me up, out of the deep, dark pit, the intoxication of attachment. ||4||30||60||

Bilaaval, Fifth Mahalaa:

Searching, searching, I wander around searching, in the woods and other places.

He is undeceivable, imperishable, inscrutable; such is my Lord God. ||1||

When shall I behold my God, and delight my soul?

Even better than being awake, is the dream in which I dwell with God. ||1||Pause||

ਬਰਨ ਆਸ਼ਮ ਸਾਸਤ੍ਰ ਸੁਨਉ
ਦਰਸਨ ਕੀ ਪਿਆਸ ॥

Listening to the Shaastras teaching about the four social classes and the four stages of life, I grow thirsty for the Blessed Vision of the Lord.

ਰੂਪੁ ਨ ਰੇਖ ਨ ਪੰਚ ਤਤ ਠਾਕੁਰ
ਅਬਿਨਾਸ ॥੨॥

He has no form or outline, and He is not made of the five elements; our Lord and Master is imperishable. ||2||

ਓਹੁ ਸਰੂਪੁ ਸੰਤਨ ਕਹਹਿ ਵਿਰਲੇ
ਜੋਗੀਸੁਰ ॥

How rare are those Saints and great Yogis, who describe the beautiful form of the Lord.

ਕਰਿ ਕਿਰਪਾ ਜਾ ਕਉ ਮਿਲੇ ਧਨਿ
ਧਨਿ ਤੇ ਈਸੁਰ ॥੩॥

Blessed, blessed are they, whom the Lord meets in His Mercy. ||3||

ਸੋ ਅੰਤਰਿ ਸੋ ਬਾਹਰੇ ਬਿਨਸੇ ਤਹ
ਭਰਮਾ ॥

They know that He is deep within, and outside as well; their doubts are dispelled.

ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ
ਪੂਰਨ ਕਰਮਾ ॥੪॥੩੧॥੬੧॥

O Nanak, God meets those, whose karma is perfect. ||4||31||61||

ਬਿਲਾਵਲੁ ਮਹਲਾ ਪ ॥

Bilaaval, Fifth Mahalaa:

ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭੁ
ਪਰਤਾਪ ॥

All beings and creatures are totally pleased, gazing on God's glorious radiance.

ਕਰਜੁ ਉਤਾਰਿਆ ਸਤਿਗੁਰੂ ਕਰਿ
ਆਹਰੁ ਆਪ ॥੧॥

The True Guru has paid off my debt; He Himself did it. ||1||

ਖਾਤ ਖਰਚਤ ਨਿਬਹਤ ਰਹੈ ਗੁਰ
ਸਬਦੁ ਅਖੂਟ ॥

Eating and expending it, it is always available; the Word of the Guru's Shabad is inexhaustible.

ਪੂਰਨ ਭਈ ਸਮਗਰੀ ਕਬਹੂ ਨਹੀ
ਤੂਟ ॥੧॥ ਰਹਾਉ ॥

Everything is perfectly arranged; it is never exhausted. ||1||Pause||

ਸਾਧਸੰਗਿ ਆਰਾਧਨਾ ਹਰਿ ਨਿਧਿ
ਆਪਾਰ ॥

In the Saadh Sangat, the Company of the Holy, I worship and adore the Lord, the infinite treasure.

ਧਰਮ ਅਰਥ ਅਰੁ ਕਾਮ ਮੋਖ ਦੇਤੇ
ਨਹੀ ਬਾਰ ॥੨॥

He does not hesitate to bless me with Dharmic faith, wealth, sexual success and liberation. ||2||

ਭਗਤ ਅਰਾਧਹਿ ਏਕ ਰੰਗਿ ਗੋਬਿੰਦ
ਗੁਪਾਲ ॥

The devotees worship and adore the Lord of the Universe with single-minded love.

ਰਾਮ ਨਾਮ ਧਨੁ ਸੰਚਿਆ ਜਾ ਕਾ
ਨਹੀ ਸੁਮਾਰੁ ॥੩॥

They gather in the wealth of the Lord's Name, which cannot be estimated. ||3||

ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ
ਵਡਿਆਈ ॥

ਨਾਨਕ ਅੰਤੁ ਨ ਪਾਈਐ ਬੇਅੰਤ
ਗੁਸਾਈ ॥੪॥੩੨॥੬੨॥

ਬਿਲਾਵਲੁ ਮਹਲਾ ੫ ॥

ਸਿਮਰਿ ਸਿਮਰਿ ਪੂਰਨ ਪ੍ਰਭੂ
ਕਾਰਜ ਭਏ ਰਾਸਿ ॥

ਕਰਤਾਰ ਪੁਰਿ ਕਰਤਾ ਵਸੈ
ਸੰਤਨ ਕੈ ਪਾਸਿ ॥੧॥
ਰਹਾਉ ॥

ਬਿਘਨੁ ਨ ਕੋਊ ਲਾਗਤਾ ਗੁਰ ਪਹਿ
ਅਰਦਾਸਿ ॥

ਰਖਵਾਲਾ ਗੋਬਿੰਦ ਰਾਇ ਭਗਤਨ
ਕੀ ਰਾਸਿ ॥੧॥

੮੧੭

ਤੋਟਿ ਨ ਆਵੈ ਕਦੇ ਮੂਲਿ ਪੂਰਨ
ਭੰਡਾਰ ॥

ਚਰਨ ਕਮਲ ਮਨਿ ਤਨਿ ਬਸੇ ਪ੍ਰਭ
ਅਗਮ ਅਪਾਰ ॥੨॥

ਬਸਤ ਕਮਾਵਤ ਸਭਿ ਸੁਖੀ ਕਿਛੁ
ਊਨ ਨ ਦੀਸੈ ॥

ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ
ਜਗਦੀਸੈ ॥੩॥

ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ
ਸੁਹਾਇਆ ॥

ਜਪਿ ਨਾਨਕ ਨਾਮੁ ਨਿਧਾਨੁ ਸੁਖ ਪੂਰਾ
ਗੁਰੁ ਪਾਇਆ ॥੪॥੩੩॥੬੩॥

O God, I seek Your Sanctuary, the glorious greatness of
God.

Says Nanak, Your end or limitation cannot be found, O
Infinite World-Lord. ||4||32||62||

Bilaaval, Fifth Mahalaa:

Meditate, meditate in remembrance of the Perfect Lord
God, and your affairs shall be perfectly resolved.

In Kartaarpur, the City of the Creator Lord, the Saints
dwell with the Creator. ||1||Pause||

No obstacles will block your way, when you offer your
prayers to the Guru.

The Sovereign Lord of the Universe is the Saving
Grace, the Protector of the capital of His
devotees. ||1||

817

There is never any deficiency at all; the Lord's treasures
are over-flowing.

His Lotus Feet are enshrined within my mind and body;
God is inaccessible and infinite. ||2||

All those who work for Him dwell in peace; you can see
that they lack nothing.

By the Grace of the Saints, I have met God, the Perfect
Lord of the Universe. ||3||

Everyone congratulates me, and celebrates my victory;
the home of the True Lord is so beautiful!

Nanak chants the Naam, the Name of the Lord,
the treasure of peace; I have found the Perfect
Guru. ||4||33||63||

ਬਿਲਾਵਲੁ ਮਹਲਾ ੫ ॥

ਹਰਿ ਹਰਿ ਹਰਿ ਆਰਾਧੀਐ ਹੋਈਐ
ਆਰੋਗ ॥

ਰਾਮਚੰਦ ਕੀ ਲਸਟਿਕਾ ਜਿਨਿ
ਮਾਰਿਆ ਰੋਗੁ ॥੧॥ ਰਹਾਉ ॥

ਗੁਰੁ ਪੂਰਾ ਹਰਿ ਜਾਪੀਐ ਨਿਤੁ
ਕੀਚੈ ਭੋਗੁ ॥

ਸਾਧਸੰਗਤਿ ਕੈ ਵਾਰਣੈ ਮਿਲਿਆ
ਸੰਜੋਗੁ ॥੧॥

ਜਿਸੁ ਸਿਮਰਤ ਸੁਖੁ ਪਾਈਐ ਬਿਨਸੈ
ਬਿਓਗੁ ॥

ਨਾਨਕ ਪ੍ਰਭ ਸਰਣਾਗਤੀ ਕਰਣ
ਕਾਰਣ ਜੋਗੁ ॥੨॥੩੪॥੬੪॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ
ਘਰੁ ੫

ੴ ਸਤਿਗੁਰ ਪ੍ਰਸਾਦਿ ॥

ਅਵਰਿ ਉਪਾਵ ਸਭਿ ਤਿਆਗਿਆ
ਦਾਰੂ ਨਾਮੁ ਲਇਆ ॥

ਤਾਪ ਪਾਪ ਸਭਿ ਮਿਟੇ ਰੋਗ ਸੀਤਲ
ਮਨੁ ਭਇਆ ॥੧॥

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ
ਗਇਆ ॥

ਰਾਖਨਹਾਰੈ ਰਾਖਿਆ ਅਪਨੀ ਕਰਿ
ਮਇਆ ॥੧॥ ਰਹਾਉ ॥

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ
ਅਪਨਇਆ ॥

ਸਿਮਰਿ ਸਿਮਰਿ ਮਨ ਤਨ ਸੁਖੀ
ਨਾਨਕ ਨਿਰਭਇਆ ॥੨॥੧॥੬੫॥

Bilaaval, Fifth Mahalaa:

Worship and adore the Lord, Har, Har, Har, and you shall be free of disease.

This is the Lord's healing rod, which eradicates all disease. ||1||Pause||

Meditating on the Lord, through the Perfect Guru, he constantly enjoys pleasure.

I am devoted to the Saadh Sangat, the Company of the Holy; I have been united with my Lord. ||1||

Contemplating Him, peace is obtained, and separation is ended.

Nanak seeks the Sanctuary of God, the All-powerful Creator, the Cause of causes. ||2||34||64||

Raag Bilaaval, Fifth Mahalaa, Du-Padas,
Fifth House:

One Universal Creator God.

By The Grace Of The True Guru:

I have given up all other efforts, and have taken the medicine of the Naam, the Name of the Lord.

Fevers, sins and all diseases are eradicated, and my mind is cooled and soothed. ||1||

Worshipping the Perfect Guru in adoration, all pains are dispelled.

The Savior Lord has saved me; He has blessed me with His Kind Mercy. ||1||Pause||

Grabbing hold of my arm, God has pulled me up and out; He has made me His own.

Meditating, meditating in remembrance, my mind and body are at peace; Nanak has become fearless. ||2||1||65||

ਬਿਲਾਵਲੁ ਮਹਲਾ ੫ ॥

ਕਰੁ ਧਰਿ ਮਸਤਕਿ ਥਾਪਿਆ ਨਾਮੁ
ਦੀਨੋ ਦਾਨਿ ॥

ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ
ਨਹੀ ਹਾਨਿ ॥੧॥

ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ
ਆਨਿ ॥

ਜੇ ਜੇ ਚਿਤਵਹਿ ਸਾਧ ਜਨ ਸੋ ਲੇਤਾ
ਮਾਨਿ ॥੧॥ ਰਹਾਉ ॥

ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭੁ
ਕੇ ਪ੍ਰਾਨ ॥

ਸਹਜਿ ਸੁਭਾਇ ਨਾਨਕ ਮਿਲੇ ਜੋਤੀ
ਜੋਤਿ ਸਮਾਨ ॥੨॥੨॥੬੬॥

ਬਿਲਾਵਲੁ ਮਹਲਾ ੫ ॥

ਚਰਣ ਕਮਲ ਕਾ ਆਸਰਾ ਦੀਨੋ
ਪ੍ਰਭਿ ਆਪਿ ॥

ਪ੍ਰਭੁ ਸਰਣਾਗਤਿ ਜਨ ਪਰੇ ਤਾ ਕਾ
ਸਦ ਪਰਤਾਪੁ ॥੧॥

ਰਾਖਨਹਾਰ ਅਪਾਰ ਪ੍ਰਭੁ ਤਾ ਕੀ
ਨਿਰਮਲ ਸੇਵ ॥

ਰਾਮ ਰਾਜ ਰਾਮਦਾਸ ਪੁਰਿ ਕੀਨੋ
ਗੁਰਦੇਵ ॥੧॥ ਰਹਾਉ ॥

ਸਦਾ ਸਦਾ ਹਰਿ ਧਿਆਈਐ ਕਿਛੁ
ਬਿਘਨੁ ਨ ਲਾਗੈ ॥

ਨਾਨਕ ਨਾਮੁ ਸਲਾਹੀਐ ਭਇ
ਦੁਸਮਨ ਭਾਗੈ ॥੨॥੩॥੬੭॥

ਬਿਲਾਵਲੁ ਮਹਲਾ ੫ ॥

ਮਨਿ ਤਨਿ ਪ੍ਰਭੁ ਆਰਾਧੀਐ ਮਿਲਿ
ਸਾਧ ਸਮਾਗੈ ॥

Bilaval, Fifth Mahalaa:

Placing His Hand upon my forehead, God has given me
the gift of His Name.

One who performs fruitful service for the Supreme Lord
God, never suffers any loss. ||1||

God Himself saves the honor of His devotees.

Whatever God's Holy servants wish for, He grants to them.
||1||Pause||

God's humble servants seek the Sanctuary of His Lotus
Feet; they are God's very breath of life.

O Nanak, they automatically, intuitively meet God; their
light merges into the Light. ||2||2||66||

Bilaval, Fifth Mahalaa:

God Himself has given me the Support of His Lotus Feet.

God's humble servants seek His Sanctuary; they are
respected and famous forever. ||1||

God is the unparalleled Savior and Protector; service to
Him is immaculate and pure.

The Divine Guru has built the City of Ramdaspur, the
royal domain of the Lord. ||1||Pause||

Forever and ever, meditate on the Lord, and no obstacles
will obstruct you.

O Nanak, praising the Naam, the Name of the Lord, the
fear of enemies runs away. ||2||3||67||

Bilaval, Fifth Mahalaa:

Worship and adore God in your mind and body; join the
Company of the Holy.

ਉਚਰਤ ਗੁਨ ਗੋਪਾਲ ਜਸੁ ਦੂਰ ਤੇ
ਜਮੁ ਭਾਗੈ ॥੧॥

Chanting the Glorious Praises of the Lord of the Universe,
the Messenger of Death runs far away. ||1||

ਰਾਮ ਨਾਮੁ ਜੋ ਜਨੁ ਜਪੈ ਅਨਦਿਨੁ
ਸਦ ਜਾਗੈ ॥

That humble being who chants the Lord's Name, remains
always awake and aware, night and day.

੮੧੮

818

ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ
ਲਾਗੈ ॥੧॥ ਰਹਾਉ ॥

He is not affected by charms and spells, nor is he harmed
by the evil eye. ||1||Pause||

ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ
ਅਨਰਾਗੈ ॥

Sexual desire, anger, the intoxication of egotism and
emotional attachment are dispelled, by loving devotion.

ਆਨੰਦ ਮਗਨ ਰਸਿ ਰਾਮ ਰੰਗਿ
ਨਾਨਕ ਸਰਨਾਗੈ ॥੨॥੪॥੬੮॥

One who enters the Lord's Sanctuary, O Nanak, remains
merged in ecstasy in the subtle essence of the Lord's
Love. ||2||4||68||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ
ਸੁ ਕਰਨਾ ॥

The living creatures and their ways are in God's power.
Whatever He says, they do.

ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ
ਨਹੀ ਕਰਨਾ ॥੧॥

When the Sovereign Lord of the Universe is pleased, there
is nothing at all to fear. ||1||

ਦੁਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ
ਚਿਤਾਰੇ ॥

Pain shall never afflict you, if you remember the Supreme
Lord God.

ਜਮਕੰਕਰੁ ਨੇੜਿ ਨ ਆਵਈ
ਗੁਰਸਿਖ ਪਿਆਰੇ ॥੧॥ ਰਹਾਉ ॥

The Messenger of Death does not even approach the
beloved Sikhs of the Guru. ||1||Pause||

ਕਰਣ ਕਾਰਣ ਸਮਰਥੁ ਹੈ ਤਿਸੁ
ਬਿਨੁ ਨਹੀ ਹੋਰੁ ॥

The All-powerful Lord is the Cause of causes; there is no
other than Him.

ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ
ਜੋਰੁ ॥੨॥੫॥੬੯॥

Nanak has entered the Sanctuary of God; the True Lord
has given strength to the mind. ||2||5||69||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸਿਮਰਿ ਸਿਮਰਿ ਪ੍ਰਭੁ ਆਪਨਾ
ਨਾਠਾ ਦੁਖ ਠਾਉ ॥

Remembering, remembering my God in meditation, the
house of pain is removed.

ਬਿਸ਼ਮ ਪਾਏ ਮਿਲਿ ਸਾਧਸੰਗਿ ਤਾ
ਤੇ ਬਹੁੜਿ ਨ ਧਾਉ ॥੧॥

Joining the Saadh Sangat, the Company of the Holy, I have found peace and tranquility; I shall not wander away from there again. ||1||

ਬਲਿਹਾਰੀ ਗੁਰ ਆਪਨੇ ਚਰਨਨ੍
ਬਲਿ ਜਾਉ ॥

I am devoted to my Guru; I am a sacrifice to His Feet.

ਅਨਦ ਸੂਖ ਮੰਗਲ ਬਨੇ ਪੇਖਤ ਗੁਨ
ਗਾਉ ॥੧॥ ਰਹਾਉ ॥

I am blessed with ecstasy, peace and happiness, gazing upon the Guru, and singing the Lord's Glorious Praises. ||1||Pause||

ਕਥਾ ਕੀਰਤਨੁ ਰਾਗ ਨਾਦ ਧੁਨਿ
ਇਹੁ ਬਨਿਓ ਸੁਆਉ ॥

This is my life's purpose, to sing the Kirtan of the Lord's Praises, and listen to the vibrations of the sound current of the Naad.

ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ
ਫਲ ਪਾਉ ॥੨॥੬॥੭੦॥

O Nanak, God is totally pleased with me; I have obtained the fruits of my desires. ||2||6||70||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਦਾਸ ਤੇਰੇ ਕੀ ਬੇਨਤੀ ਰਿਦ ਕਰਿ
ਪਰਗਾਸੁ ॥

This is the prayer of Your slave: please enlighten my heart.

ਤੁਮ੍ਹਰੀ ਕ੍ਰਿਪਾ ਤੇ ਪਾਰਬ੍ਰਹਮ ਦੇਖਨ
ਕੇ ਨਾਸੁ ॥੧॥

By Your Mercy, O Supreme Lord God, please erase my sins. ||1||

ਚਰਨ ਕਮਲ ਕਾ ਆਸਰਾ ਪ੍ਰਭ
ਪੁਰਖ ਗੁਣਤਾਸੁ ॥

I take the Support of Your Lotus Feet, O God, Primal Lord, treasure of virtue.

ਕੀਰਤਨ ਨਾਮੁ ਸਿਮਰਤ ਰਹਉ ਜਬ
ਲਗੁ ਘਟਿ ਸਾਸੁ ॥੧॥ ਰਹਾਉ ॥

I shall meditate in remembrance on the Praises of the Naam, the Name of the Lord, as long as there is breath in my body. ||1||Pause||

ਮਾਤ ਪਿਤਾ ਬੰਧਪ ਤੂਹੈ ਤੂ ਸਰਬ
ਨਿਵਾਸੁ ॥

You are my mother, father and relative; You are abiding within all.

ਨਾਨਕ ਪ੍ਰਭ ਸਰਣਾਗਤੀ ਜਾ ਕੇ
ਨਿਰਮਲ ਜਾਸੁ ॥੨॥੭॥੭੧॥

Nanak seeks the Sanctuary of God; His Praise is immaculate and pure. ||2||7||71||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸਰਬ ਸਿਧਿ ਹਰਿ ਗਾਈਐ ਸਭਿ
ਭਲਾ ਮਨਾਵਹਿ ॥

All perfect spiritual powers are obtained, when one sings the Lord's Praises; everyone wishes him well.

ਸਾਧੁ ਸਾਧੁ ਮੁਖ ਤੇ ਕਹਹਿ ਸੁਣਿ
ਦਾਸ ਮਿਲਾਵਹਿ ॥੧॥

Everyone calls him holy and spiritual; hearing of him, the Lord's slaves come to meet him. ||1||

ਸੂਖ ਸਹਜ ਕਲਿਆਣ ਰਸ ਪੂਰੈ
ਗੁਰਿ ਕੀਨ੍ ॥

The Perfect Guru blesses him with peace, poise, salvation and happiness.

ਜੀਅ ਸਗਲ ਦਇਆਲ ਭਏ ਹਰਿ
ਹਰਿ ਨਾਮੁ ਚੀਨ੍ ॥੧॥ ਰਹਾਉ ॥

All living beings become compassionate to him; he remembers the Name of the Lord, Har, Har. ||1||Pause||

ਪੂਰਿ ਰਹਿਓ ਸਰਬਤ੍ ਮਹਿ ਪ੍ਰਭ
ਗੁਣੀ ਗਹੀਰ ॥

He is permeating and pervading everywhere; God is the ocean of virtue.

ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ
ਕੀ ਧੀਰ ॥੨॥੮॥੭੨॥

O Nanak, the devotees are in bliss, gazing upon God's abiding stability. ||2||8||72||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ
ਕਿਰਪਾਲ ॥

God, the Great Giver, has become merciful; He has listened to my prayer.

ਰਾਖਿ ਲੀਆ ਅਪਨਾ ਸੇਵਕੋ ਮੁਖਿ
ਨਿੰਦਕ ਛਾਰੁ ॥੧॥

He has saved His servant, and put ashes into the mouth of the slanderer. ||1||

ਤੁਝਹਿ ਨ ਜੋਹੈ ਕੇ ਮੀਤ ਜਨ ਤੂੰ ਗੁਰ
ਕਾ ਦਾਸ ॥

No one can threaten you now, O my humble friend, for you are the slave of the Guru.

ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ
ਹਾਥ ॥੧॥ ਰਹਾਉ ॥

The Supreme Lord God reached out with His Hand and saved you. ||1||Pause||

ਜੀਅਨ ਕਾ ਦਾਤਾ ਏਕੁ ਹੈ ਬੀਆ
ਨਹੀ ਹੋਰੁ ॥

The One Lord is the Giver of all beings; there is no other at all.

ਨਾਨਕ ਕੀ ਬੇਨੰਤੀਆ ਮੈ ਤੇਰਾ
ਜੋਰੁ ॥੨॥੯॥੭੩॥

Nanak prays, You are my only strength, God. ||2||9||73||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥

The Lord of the Universe has saved my friends and companions.

ਨਿੰਦਕ ਮਿਰਤਕ ਹੋਇ ਗਏ ਤੁਮ੍
ਹੋਹੁ ਨਿਚਿੰਦ ॥੧॥ ਰਹਾਉ ॥

The slanderers have died, so do not worry. ||1||Pause||

ਸਗਲ ਮਨੋਰਥ ਪ੍ਰਭਿ ਕੀਏ ਭੇਟੇ
ਗੁਰਦੇਵ ॥

God has fulfilled all hopes and desires; I have met the Divine Guru.

੮੧੯

819

ਜੈ ਜੈ ਕਾਰੁ ਜਗਤ ਮਹਿ ਸਫਲ ਜਾ
ਕੀ ਸੇਵ ॥੧॥

God is celebrated and acclaimed all over the world; it is
fruitful and rewarding to serve Him. ||1||

ਉਚ ਅਪਾਰ ਅਗਨਤ ਹਰਿ ਸਭਿ
ਜੀਅ ਜਿਸੁ ਹਾਥਿ ॥

Lofty, infinite and immeasurable is the Lord; all beings are
in His Hands.

ਨਾਨਕ ਪ੍ਰਭ ਸਰਣਾਗਤੀ ਜਤ ਕਤ
ਮੇਰੈ ਸਾਥਿ ॥੨॥੧੦॥੭੪॥

Nanak has entered the Sanctuary of God; He is with me
everywhere. ||2||10||74||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਗੁਰੁ ਪੂਰਾ ਆਰਾਧਿਆ ਹੋਏ
ਕਿਰਪਾਲ ॥

I worship the Perfect Guru in adoration; He has become
merciful to me.

ਮਾਰਗੁ ਸੰਤਿ ਬਤਾਇਆ ਤੂਟੇ ਜਮ
ਜਾਲ ॥੧॥

The Saint has shown me the Way, and the noose of Death
has been cut away. ||1||

ਦੁਖ ਭੂਖ ਸੰਸਾ ਮਿਟਿਆ ਗਾਵਤ
ਪ੍ਰਭ ਨਾਮ ॥

Pain, hunger and skepticism have been dispelled, singing
the Name of God.

ਸਹਜ ਸੂਖ ਆਨੰਦ ਰਸ ਪੂਰਨ ਸਭਿ
ਕਾਮ ॥੧॥ ਰਹਾਉ ॥

I am blessed with celestial peace, poise, bliss and pleasure,
and all my affairs have been perfectly resolved. ||1||Pause||

ਜਲਨਿ ਬੁਝੀ ਸੀਤਲ ਭਏ ਰਾਖੇ
ਪ੍ਰਭਿ ਆਪ ॥

The fire of desire has been quenched, and I am cooled and
soothed; God Himself saved me.

ਨਾਨਕ ਪ੍ਰਭ ਸਰਣਾਗਤੀ ਜਾ ਕਾ
ਵਡ ਪਰਤਾਪ ॥੨॥੧੧॥੭੫॥

Nanak has entered the Sanctuary of God; His glorious
radiance is so great! ||2||11||75||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਧਰਤਿ ਸੁਹਾਵੀ ਸਫਲ ਥਾਨੁ ਪੂਰਨ
ਭਏ ਕਾਮ ॥

The earth is beautified, all places are fruitful, and my
affairs are perfectly resolved.

ਭਉ ਨਾਠਾ ਭ੍ਰਮੁ ਮਿਟਿ ਗਇਆ
ਰਵਿਆ ਨਿਤ ਰਾਮ ॥੧॥

Fear runs away, and doubt is dispelled, dwelling constantly
upon the Lord. ||1||

ਸਾਧ ਜਨਾ ਕੈ ਸੰਗਿ ਬਸਤ ਸੁਖ
ਸਹਜ ਬਿਸ੍ਰਾਮ ॥

Dwelling with the humble Holy people, one finds peace,
poise and tranquility.

ਸਾਈ ਘੜੀ ਸੁਲਖਣੀ ਸਿਮਰਤ
ਹਰਿ ਨਾਮ ॥੧॥ ਰਹਾਉ ॥

Blessed and auspicious is that time, when one meditates in
remembrance on the Lord's Name. ||1||Pause||

ਪ੍ਰਗਟ ਭਏ ਸੰਸਾਰ ਮਹਿ ਫਿਰਤੇ
ਪਹਨਾਮ ॥

ਨਾਨਕ ਤਿਸੁ ਸਰਣਾਗਤੀ ਘਟ ਘਟ
ਸਭ ਜਾਨ ॥੨॥੧੨॥੭੬॥

ਬਿਲਾਵਲੁ ਮਹਲਾ ੫ ॥

ਰੋਗੁ ਮਿਟਾਇਆ ਆਪਿ ਪ੍ਰਭਿ
ਉਪਜਿਆ ਸੁਖੁ ਸਾਂਤਿ ॥

ਵਡ ਪਰਤਾਪੁ ਅਚਰਜ ਰੂਪੁ ਹਰਿ
ਕੀਨੀ ਦਾਤਿ ॥੧॥

ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ
ਮੇਰਾ ਭਾਈ ॥

ਹਮ ਤਿਸ ਕੀ ਸਰਣਾਗਤੀ ਜੋ ਸਦਾ
ਸਹਾਈ ॥੧॥ ਰਹਾਉ ॥

ਬਿਰਥੀ ਕਦੇ ਨ ਹੋਵਈ ਜਨ ਕੀ
ਅਰਦਾਸਿ ॥

ਨਾਨਕ ਜੋਰੁ ਗੋਵਿੰਦ ਕਾ ਪੂਰਨ
ਗੁਣਤਾਸਿ ॥੨॥੧੩॥੭੭॥

ਬਿਲਾਵਲੁ ਮਹਲਾ ੫ ॥

ਮਰਿ ਮਰਿ ਜਨਮੇ ਜਿਨ ਬਿਸਰਿਆ
ਜੀਵਨ ਕਾ ਦਾਤਾ ॥

ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ
ਰੰਗਿ ਰਾਤਾ ॥੧॥

ਸਾਂਤਿ ਸਹਜੁ ਆਨਦੁ ਘਨਾ ਪੂਰਨ
ਭਈ ਆਸ ॥

ਸੁਖੁ ਪਾਇਆ ਹਰਿ ਸਾਧਸੰਗਿ
ਸਿਮਰਤ ਗੁਣਤਾਸ ॥੧॥
ਰਹਾਉ ॥

ਸੁਣਿ ਸੁਆਮੀ ਅਰਦਾਸਿ ਜਨ ਤੁਮ੍ਹ
ਅੰਤਰਜਾਮੀ ॥

They have become famous throughout the world; before this, no one even knew their names.

Nanak has come to the Sanctuary of the One who knows each and every heart. ||2||12||76||

Bilaaval, Fifth Mahalaa:

God Himself eradicated the disease; peace and tranquility have welled up.

The Lord blessed me with the gifts of great, glorious radiance and wondrous form. ||1||

The Guru, the Lord of the Universe, has shown mercy to me, and saved my brother.

I am under His Protection; He is always my help and support. ||1||Pause||

The prayer of the Lord's humble servant is never offered in vain.

Nanak takes the strength of the Perfect Lord of the Universe, the treasure of excellence. ||2||13||77||

Bilaaval, Fifth Mahalaa:

Those who forget the Giver of life, die, over and over again, only to be reborn and die.

The humble servant of the Supreme Lord God serves Him; night and day, he remains imbued with His Love. ||1||

I have found peace, tranquility and great ecstasy; my hopes have been fulfilled.

I have found peace in the Saadh Sangat, the Company of the Holy; I meditate in remembrance on the Lord, the treasure of virtue. ||1||Pause||

O my Lord and Master, please listen to the prayer of Your humble servant; You are the Inner-knower, the Searcher of hearts.

ਥਾਨ ਥਨੰਤਰਿ ਰਵਿ ਰਹੇ ਨਾਨਕ ਕੇ
ਸੁਆਮੀ ॥੨॥੧੪॥੭੮॥

Nanak's Lord and Master is permeating and pervading all
places and interspaces. ||2||14||78||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਤਾਤੀ ਵਾਉ ਨ ਲਗਈ ਪਾਰਬ੍ਰਹਮ
ਸਰਣਾਈ ॥

The hot wind does not even touch one who is under the
Protection of the Supreme Lord God.

ਚਉਗਿਰਦ ਹਮਾਰੈ ਰਾਮ ਕਾਰ ਦੁਖੁ
ਲਗੈ ਨ ਭਾਈ ॥੧॥

On all four sides I am surrounded by the Lord's Circle
of Protection; pain does not afflict me, O Siblings of
Destiny. ||1||

ਸਤਿਗੁਰੁ ਪੂਰਾ ਭੋਟਿਆ ਜਿਨਿ
ਬਣਤ ਬਣਾਈ ॥

I have met the Perfect True Guru, who has done this deed.

ਰਾਮ ਨਾਮੁ ਅਉਖਧੁ ਦੀਆ ਏਕਾ
ਲਿਵ ਲਾਈ ॥੧॥ ਰਹਾਉ ॥

He has given me the medicine of the Lord's Name, and I
enshrine love for the One Lord. ||1||Pause||

ਰਾਖਿ ਲੀਏ ਤਿਨਿ ਰਖਨਹਾਰਿ ਸਭ
ਬਿਆਧਿ ਮਿਟਾਈ ॥

The Savior Lord has saved me, and eradicated all my
sickness.

ਕਹੁ ਨਾਨਕ ਕਿਰਪਾ ਭਈ ਪ੍ਰਭ ਭਏ
ਸਹਾਈ ॥੨॥੧੫॥੭੯॥

Says Nanak, God has showered me with His Mercy; He
has become my help and support. ||2||15||79||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਅਪਣੇ ਬਾਲਕ ਆਪਿ ਰਖਿਅਨੁ
ਪਾਰਬ੍ਰਹਮ ਗੁਰਦੇਵ ॥

The Supreme Lord God, through the Divine Guru, has
Himself protected and preserved His children.

ਸੁਖ ਸਾਂਤਿ ਸਹਜ ਆਨਦ ਭਏ
ਪੂਰਨ ਭਈ ਸੇਵ ॥੧॥ ਰਹਾਉ ॥

Celestial peace, tranquility and bliss have come to pass;
my service has been perfect. ||1||Pause||

੮੨੦

820

ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ
ਆਪਿ ॥

God Himself has heard the prayers of His humble devotees.

ਰੋਗ ਮਿਟਾਇ ਜੀਵਾਲਿਅਨੁ ਜਾ ਕਾ
ਵਡ ਪਰਤਾਪੁ ॥੧॥

He dispelled my disease, and rejuvenated me; His glorious
radiance is so great! ||1||

ਦੋਖ ਹਮਾਰੇ ਬਖਸਿਅਨੁ ਅਪਣੀ
ਕਲ ਧਾਰੀ ॥

He has forgiven me for my sins, and interceded with His
power.

ਮਨ ਬਾਂਛਤ ਫਲ ਦਿਤਿਅਨੁ ਨਾਨਕ
ਬਲਿਹਾਰੀ ॥੨॥੧੬॥੮੦॥

I have been blessed with the fruits of my mind's desires;
Nanak is a sacrifice to Him. ||2||16||80||

ਰਾਗੁ ਬਿਲਾਵਲੁ ਮਹਲਾ ੫ ਚਉਪਦੇ
ਦੁਪਦੇ ਘਰੁ ੬
ੴ ਸਤਿਗੁਰ ਪ੍ਰਸਾਦਿ ॥

Raag Bilaaval, Fifth Mahalaa, Chau-Padas
And Du-Padas, Sixth House:

One Universal Creator God.
By The Grace Of The True Guru:

ਮੇਰੇ ਮੋਹਨ ਸੁਵਨੀ ਇਹ ਨ ਸੁਨਾਏ
॥ ਸਾਕਤ ਗੀਤ ਨਾਦ ਧੁਨਿ ਗਾਵਤ
ਬੋਲਤ ਬੋਲ ਅਜਾਏ ॥੧॥ ਰਹਾਉ ॥

O my fascinating Lord, let me not listen to the faithless
cynic, singing his songs and tunes, and chanting his
useless words. ||1||Pause||

ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ
ਕਰਉ ਕਿਰਤਾਏ ॥

I serve, serve, serve, serve the Holy Saints; forever and
ever, I do this.

ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ
ਸੰਗਤਿ ਹਰਿ ਗੁਣ ਗਾਏ ॥੧॥

The Primal Lord, the Great Giver, has blessed me with the
gift of fearlessness. Joining the Company of the Holy, I
sing the Glorious Praises of the Lord. ||1||

ਰਸਨਾ ਅਗਹੁ ਅਗਹੁ ਗੁਨੁ ਰਾਤੀ
ਨੈਨ ਦਰਸ ਰੰਗੁ ਲਾਏ ॥

My tongue is imbued with the Praises of the inaccessible
and unfathomable Lord, and my eyes are drenched with
the Blessed Vision of His Darshan.

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ
ਚਰਣ ਰਿਦੈ ਵਸਾਏ ॥੨॥

Be Merciful to me, O Destroyer of the pains of the meek,
that I may enshrine Your Lotus Feet within my heart. ||2||

ਸਭਹੂ ਤਲੈ ਤਲੈ ਸਭ ਊਪਰਿ ਏਹ
ਦ੍ਰਿਸਟਿ ਦ੍ਰਿਸਟਾਏ ॥

Beneath all, and above all; this is the vision I saw.

ਅਭਿਮਾਨੁ ਖੋਇ ਖੋਇ ਖੋਇ ਖੋਈ ਹਉ
ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥

I have destroyed, destroyed, destroyed my pride, since the
True Guru implanted His Mantra within me. ||3||

ਅਤੁਲੁ ਅਤੁਲੁ ਅਤੁਲੁ ਨਹੁ ਤੁਲੀਐ
ਭਗਤਿ ਵਛਲੁ ਕਿਰਪਾਏ ॥

Immeasurable, immeasurable, immeasurable is the
Merciful Lord; he cannot be weighed. He is the Lover of
His devotees.

ਜੋ ਜੋ ਸਰਣਿ ਪਰਿਓ ਗੁਰੁ ਨਾਨਕ
ਅਭੈ ਦਾਨੁ ਸੁਖ ਪਾਏ ॥੪॥੧॥੮੧॥

Whoever enters the Sanctuary of Guru Nanak, is blessed
with the gifts of fearlessness and peace. ||4||1||81||

ਬਿਲਾਵਲੁ ਮਹਲਾ ੫ ॥
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥

Bilaaval, Fifth Mahalaa:

O Dear God, You are the Support of my breath of life.

ਨਮਸਕਾਰ ਡੰਡਉਤਿ ਬੰਦਨਾ ਅਨਿਕ
ਬਾਰ ਜਾਉ ਬਾਰੈ ॥੧॥ ਰਹਾਉ ॥

I bow in humility and reverence to You; so many times, I am a sacrifice. ||1||Pause||

ਉਠਤ ਬੈਠਤ ਸੋਵਤ ਜਾਗਤ ਇਹੁ
ਮਨੁ ਤੁਝਹਿ ਚਿਤਾਰੈ ॥

Sitting down, standing up, sleeping and waking, this mind thinks of You.

ਸੂਖ ਦੂਖ ਇਸੁ ਮਨ ਕੀ ਬਿਰਥਾ
ਤੁਝ ਹੀ ਆਗੈ ਸਾਰੈ ॥੧॥

I describe to You my pleasure and pain, and the state of this mind. ||1||

ਤੂ ਮੇਰੀ ਓਟ ਬਲ ਬੁਧਿ ਧਨੁ ਤੁਮ
ਹੀ ਤੁਮਹਿ ਮੇਰੈ ਪਰਵਾਰੈ ॥

You are my shelter and support, power, intellect and wealth; You are my family.

ਜੇ ਤੁਮ ਕਰਹੁ ਸੋਈ ਭਲ ਹਮਰੈ ਪੇਖਿ
ਨਾਨਕ ਸੁਖ ਚਰਨਾਰੈ ॥੨॥੨॥੮੨॥

Whatever You do, I know that is good. Gazing upon Your Lotus Feet, Nanak is at peace. ||2||2||82||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥
ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ
ਮਨਹਿ ਬਿਸਾਰਨ ॥੧॥ ਰਹਾਉ ॥

I have heard that God is the Savior of all. Intoxicated by attachment, in the company of sinners, the mortal has forgotten such a Lord from his mind. ||1||Pause||

ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ
ਅੰਮ੍ਰਿਤੁ ਮਨ ਤੇ ਡਾਰਨ ॥

He has collected poison, and grasped it firmly. But he has cast out the Ambrosial Nectar from his mind.

ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ
ਸੰਤੋਖੁ ਬਿਦਾਰਨ ॥੧॥

He is imbued with sexual desire, anger, greed and slander; he has abandoned truth and contentment. ||1||

ਇਨ ਤੇ ਕਾਢਿ ਲੇਹੁ ਮੇਰੇ ਸੁਆਮੀ
ਹਾਰਿ ਪਰੇ ਤੁਮੁ ਸਾਰਨ ॥

Lift me up, and pull me out of these, O my Lord and Master. I have entered Your Sanctuary.

ਨਾਨਕ ਕੀ ਬੇਨੰਤੀ ਪ੍ਰਭ ਪਹਿ
ਸਾਧਸੰਗਿ ਰੰਕ ਤਾਰਨ ॥੨॥੩॥੮੩॥

Nanak prays to God: I am a poor beggar; carry me across, in the Saadh Sangat, the Company of the Holy. ||2||3||83||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥
ਕਥਾ ਕੀਰਤਨੁ ਆਨੰਦ ਮੰਗਲ ਧੁਨਿ
ਪੂਰਿ ਰਹੀ ਦਿਨਸੁ ਅਰੁ ਰਾਤਿ
॥੧॥ ਰਹਾਉ ॥

I listen to God's Teachings from the Saints. The Lord's Sermon, the Kirtan of His Praises and the songs of bliss perfectly resonate, day and night. ||1||Pause||

ਕਰਿ ਕਿਰਪਾ ਅਪਨੇ ਪ੍ਰਭਿ ਕੀਨੇ
ਨਾਮ ਅਪੁਨੇ ਕੀ ਕੀਨੀ ਦਾਤਿ ॥

In His Mercy, God has made them His own, and blessed them with the gift of His Name.

ਆਠ ਪਹਰ ਗੁਨ ਗਾਵਤ ਪ੍ਰਭ ਕੇ
ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥

੮੨੧

ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ
ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥

ਚਰਨ ਸਰਨ ਨਾਨਕ ਪ੍ਰਭ ਤੇਰੀ
ਕਰਿ ਕਿਰਪਾ ਸੰਤਸੰਗਿ
ਮਿਲਾਤ ॥੨॥੪॥੮੪॥

ਬਿਲਾਵਲੁ ਮਹਲਾ ੫ ॥

ਰਾਖਿ ਲੀਏ ਅਪਨੇ ਜਨ ਆਪ ॥

ਕਰਿ ਕਿਰਪਾ ਹਰਿ ਹਰਿ ਨਾਮੁ
ਦੀਨੇ ਬਿਨਸਿ ਗਏ ਸਭ ਸੋਗ
ਸੰਤਾਪ ॥੧॥ ਰਹਾਉ ॥

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ
ਰਾਗ ਰਤਨ ਰਸਨਾ ਆਲਾਪ ॥

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ
ਰਾਮ ਰਸਾਇਣਿ ਆਤਮ ਧ੍ਰਾਪ ॥੧॥

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ
ਬਚਨਿ ਜਪੇ ਹਰਿ ਜਾਪ ॥

ਸਾਗਰ ਤਰੇ ਭਰਮ ਭੈ ਬਿਨਸੇ
ਕਹੁ ਨਾਨਕ ਠਾਕੁਰ
ਪਰਤਾਪ ॥੨॥੫॥੮੫॥

ਬਿਲਾਵਲੁ ਮਹਲਾ ੫ ॥

ਤਾਪੁ ਲਾਹਿਆ ਗੁਰ ਸਿਰਜਨਹਾਰਿ ॥

ਸਤਿਗੁਰ ਅਪਨੇ ਕਉ ਬਲਿ
ਜਾਈ ਜਿਨਿ ਪੈਜ ਰਖੀ ਸਾਰੈ
ਸੰਸਾਰਿ ॥੧॥ ਰਹਾਉ ॥

Twenty-four hours a day, I sing the Glorious Praises of
God. Sexual desire and anger have left this body. ||1||

821

I am satisfied and satiated, gazing upon the Blessed Vision
of God's Darshan. I eat the Ambrosial Nectar of the Lord's
sublime food.

Nanak seeks the Sanctuary of Your Feet, O God; in Your
Mercy, unite him with the Society of the Saints. ||2||4||84||

Bilaaval, Fifth Mahalaa:

He Himself has saved His humble servant.

In His Mercy, the Lord, Har, Har, has blessed me with
His Name, and all my pains and afflictions have been
dispelled. ||1||Pause||

Sing the Glorious Praises of the Lord of the Universe, all
you humble servants of the Lord; chant the jewels, the
songs of the Lord with your tongue.

The desires of millions of incarnations shall be quenched,
and your soul shall be satisfied with the sweet, sublime
essence of the Lord. ||1||

I have grasped the Sanctuary of the Lord's Feet; He is the
Giver of peace; through the Word of the Guru's Teachings,
I meditate and chant the Chant of the Lord.

I have crossed over the world-ocean, and my doubt and
fear are dispelled, says Nanak, through the glorious
grandeur of our Lord and Master. ||2||5||85||

Bilaaval, Fifth Mahalaa:

Through the Guru, the Creator Lord has subdued the fever.

I am a sacrifice to my True Guru, who has saved the honor
of the whole world. ||1||Pause||

ਕਰੁ ਮਸਤਕਿ ਧਾਰਿ ਬਾਲਿਕੁ ਰਖਿ
ਲੀਨੇ ॥

Placing His Hand on the child's forehead, He saved him.

ਪ੍ਰਭਿ ਅੰਮ੍ਰਿਤੁ ਨਾਮੁ ਮਹਾ ਰਸੁ
ਦੀਨੇ ॥੧॥

God blessed me with the supreme, sublime essence of the Ambrosial Naam. ||1||

ਦਾਸ ਕੀ ਲਾਜ ਰਖੈ ਮਿਹਰਵਾਨੁ ॥
ਗੁਰੁ ਨਾਨਕੁ ਬੋਲੈ ਦਰਗਹ
ਪਰਵਾਨੁ ॥੨॥੬॥੮੬॥

The Merciful Lord saves the honor of His slave.

Guru Nanak speaks - it is confirmed in the Court of the Lord. ||2||6||86||

ਰਾਗੁ ਬਿਲਾਵਲੁ ਮਹਲਾ ੫ ਚਉਪਦੇ
ਦੁਪਦੇ ਘਰੁ ੭

Raag Bilaaval, Fifth Mahalaa, Chau-Padas
And Du-Padas, Seventh House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਸਤਿਗੁਰ ਸਬਦਿ ਉਜਾਰੇ ਦੀਪਾ ॥

The Shabad, the Word of the True Guru, is the light of the lamp.

ਬਿਨਸਿਓ ਅੰਧਕਾਰ ਤਿਹ ਮੰਦਰਿ
ਰਤਨ ਕੋਠੜੀ ਖੁਲੀ ਅਨੂਪਾ ॥੧॥
ਰਹਾਉ ॥

It dispels the darkness from the body-mansion, and opens the beautiful chamber of jewels. ||1||Pause||

ਬਿਸਮਨ ਬਿਸਮ ਭਏ ਜਉ ਪੇਖਿਓ
ਕਹਨੁ ਨ ਜਾਇ ਵਡਿਆਈ ॥

I was wonderstruck and astonished, when I looked inside;
I cannot even describe its glory and grandeur.

ਮਗਨ ਭਏ ਊਹਾ ਸੰਗਿ ਮਾਤੇ ਓਤਿ
ਪੋਤਿ ਲਪਟਾਈ ॥੧॥

I am intoxicated and enraptured with it, and I am wrapped in it, through and through. ||1||

ਆਲ ਜਾਲ ਨਹੀ ਕਛੂ ਜੰਜਾਰਾ
ਅਹੰਬੁਧਿ ਨਹੀ ਭੋਰਾ ॥

No worldly entanglements or snares can trap me, and no trace of egotistical pride remains.

ਉਚਨ ਉਚਾ ਬੀਚੁ ਨ ਖੀਚਾ ਹਉ
ਤੋਰਾ ਤੂੰ ਮੋਰਾ ॥੨॥

You are the highest of the high, and no curtain separates us; I am Yours, and You are mine. ||2||

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ
ਅਪਾਰਾ ॥

The One Creator Lord created the expanse of the one universe; the One Lord is unlimited and infinite.

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ
ਪ੍ਰਾਨ ਅਧਾਰਾ ॥੩॥

The One Lord pervades the one universe; the One Lord is totally permeating everywhere; the One Lord is the Support of the breath of life. ||3||

ਨਿਰਮਲ ਨਿਰਮਲ ਸੂਚਾ ਸੂਚੇ ਸੂਚਾ
ਸੂਚੇ ਸੂਚਾ ॥

He is the most immaculate of the immaculate, the purest of the pure, so pure, so pure.

ਅੰਤ ਨ ਅੰਤਾ ਸਦਾ ਬੇਅੰਤਾ ਕਹੁ
ਨਾਨਕ ਉਚੈ ਉਚਾ ॥੪॥੧॥੮੭॥

He has no end or limitation; He is forever unlimited. Says
Nanak, He is the highest of the high. ||4||1||87||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਬਿਨੁ ਹਰਿ ਕਾਮਿ ਨ ਆਵਤ ਹੇ ॥
ਜਾ ਸਿਉ ਰਾਚਿ ਮਾਚਿ ਤੁਮੁ ਲਾਗੇ
ਓਹ ਮੋਹਨੀ ਮੋਹਾਵਤ ਹੇ ॥੧॥
ਰਹਾਉ ॥

Without the Lord, nothing is of any use.

You are totally attached to that Enticer Maya; she is
enticing you. ||1||Pause||

ਕਨਿਕ ਕਾਮਿਨੀ ਸੇਜ ਸੋਹਨੀ ਛੇਡਿ
ਖਿਨੈ ਮਹਿ ਜਾਵਤ ਹੇ ॥

You shall have to leave behind your gold, your woman
and your beautiful bed; you shall have to depart in an
instant.

ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ
ਬਿਖੈ ਠਗਉਰੀ ਖਾਵਤ ਹੇ ॥੧॥

You are entangled in the lures of sexual pleasures, and you
are eating poisonous drugs. ||1||

ਤ੍ਰਿਣ ਕੇ ਮੰਦਰੁ ਸਾਜਿ ਸਵਾਰਿਓ
ਪਾਵਕੁ ਤਲੈ ਜਰਾਵਤ ਹੇ ॥

You have built and adorned a palace of straw, and under it,
you light a fire.

ਐਸੇ ਗੜ ਮਹਿ ਐਠਿ ਹਠੀਲੋ ਫੂਲਿ
ਫੂਲਿ ਕਿਆ ਪਾਵਤ ਹੇ ॥੨॥

Sitting all puffed-up in such a castle, you stubborn-minded
fool, what do you think you will gain? ||2||

ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ
ਫੇਰਾਵਤ ਹੇ ॥

The five thieves stand over your head and seize you.
Grabbing you by your hair, they will drive you on.

੮੨੨

822

ਦ੍ਰਿਸਟਿ ਨ ਆਵਹਿ ਅੰਧ ਅਗਿਆਨੀ
ਸੋਇ ਰਹਿਓ ਮਦ ਮਾਵਤ ਹੇ ॥੩॥

You do not see them, you blind and ignorant fool;
intoxicated with ego, you just keep sleeping. ||3||

ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ
ਜਿਉ ਫਾਹਾਵਤ ਹੇ ॥

The net has been spread out, and the bait has been
scattered; like a bird, you are being trapped.

ਕਹੁ ਨਾਨਕ ਬੰਧਨ ਕਾਟਨ ਕਉ
ਮੈ ਸਤਿਗੁਰੁ ਪੁਰਖੁ ਧਿਆਵਤ
ਹੇ ॥੪॥੨॥੮੮॥

Says Nanak, my bonds have been broken; I meditate on
the True Guru, the Primal Being. ||4||2||88||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਹਰਿ ਹਰਿ ਨਾਮੁ ਅਪਾਰ ਅਮੋਲੀ ॥

The Name of the Lord, Har, Har, is infinite and priceless.

ਪ੍ਰਾਨ ਪਿਆਰੇ ਮਨਹਿ ਅਧਾਰੇ ਚੀਤਿ
ਚਿਤਵਉ ਜੈਸੇ ਪਾਨ ਤੰਬੋਲੀ ॥੧॥
ਰਹਾਉ ॥

It is the Beloved of my breath of life, and the Support
of my mind; I remember it, as the betel leaf chewer
remembers the betel leaf. ||1||Pause||

ਸਹਜਿ ਸਮਾਇਓ ਗੁਰਹਿ
ਬਤਾਇਓ ਰੰਗਿ ਰੰਗੀ ਮੇਰੇ ਤਨ
ਕੀ ਚੋਲੀ ॥

I have been absorbed in celestial bliss, following the
Guru's Teachings; my body-garment is imbued with the
Lord's Love.

ਪ੍ਰਿਅ ਮੁਖਿ ਲਾਗੋ ਜਉ ਵਡਭਾਗੋ
ਸੁਹਾਗੁ ਹਮਾਰੋ ਕਤਹੁ ਨ
ਡੱਲੀ ॥੧॥

I come face to face with my Beloved, by great good
fortune; my Husband Lord never wavers. ||1||

ਰੁਪ ਨ ਧੁਪ ਨ ਗੰਧ ਨ ਦੀਪਾ
ਓਤਿ ਪੋਤਿ ਅੰਗ ਅੰਗ ਸੰਗਿ
ਮਉਲੀ ॥

I do not need any image, or incense, or perfume, or lamps;
through and through, He is blossoming forth, with me, life
and limb.

ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ
ਅਤਿ ਨੀਕੀ ਮੇਰੀ ਬਨੀ
ਖਟੋਲੀ ॥੨॥੩॥੮੯॥

Says Nanak, my Husband Lord has ravished and enjoyed
His soul-bride; my bed has become very beautiful and
sublime. ||2||3||89||

ਬਿਲਾਵਲੁ ਮਹਲਾ ੫ ॥

Bilaval, Fifth Mahalaa:

ਗੋਬਿੰਦ ਗੋਬਿੰਦ ਗੋਬਿੰਦ ਮਈ ॥

Chanting the Name of the Lord of the Universe, Gobind,
Gobind, Gobind, we become like Him.

ਜਬ ਤੇ ਭੇਟੇ ਸਾਧ ਦਇਆਰਾ ਤਬ
ਤੇ ਦੁਰਮਤਿ ਦੂਰਿ ਭਈ ॥੧॥
ਰਹਾਉ ॥

Since I met the compassionate, Holy Saints, my evil-
mindedness has been driven far away. ||1||Pause||

ਪੂਰਨ ਪੂਰਿ ਰਹਿਓ ਸੰਪੂਰਨ ਸੀਤਲ
ਸਾਂਤਿ ਦਇਆਲ ਦਈ ॥

The Perfect Lord is perfectly pervading everywhere. He is
cool and calm, peaceful and compassionate.

ਕਾਮ ਕ੍ਰੋਧ ਤ੍ਰਿਸਨਾ ਅਹੰਕਾਰਾ ਤਨ
ਤੇ ਹੋਏ ਸਗਲ ਖਈ ॥੧॥

Sexual desire, anger and egotistical desires have all been
eliminated from my body. ||1||

ਸਤੁ ਸੰਤੋਖੁ ਦਇਆ ਧਰਮੁ ਸੁਚਿ
ਸੰਤਨ ਤੇ ਇਹੁ ਮੰਤੁ ਲਈ ॥

Truth, contentment, compassion, Dharmic faith and
purity - I have received these from the Teachings of
the Saints.

ਕਹੁ ਨਾਨਕ ਜਿਨਿ ਮਨਹੁ
ਪਛਾਨਿਆ ਤਿਨ ਕਉ ਸਗਲੀ
ਸੋਝ ਪਈ ॥੨॥੪॥੯੦॥

Says Nanak, one who realizes this in his mind, achieves
total understanding. ||2||4||90||

ਬਿਲਾਵਲੁ ਮਹਲਾ ੫ ॥

ਕਿਆ ਹਮ ਜੀਅ ਜੰਤ ਬੇਚਾਰੇ
ਬਰਨਿ ਨ ਸਾਕਹ ਏਕ ਰੋਮਾਈ ॥

ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ
ਬੇਅੰਤ ਠਾਕੁਰ ਤੇਰੀ ਗਤਿ ਨਹੀ
ਪਾਈ ॥੧॥

ਕਿਆ ਕਥੀਐ ਕਿਛੁ ਕਥਨੁ ਨ
ਜਾਈ ॥

ਜਹ ਜਹ ਦੇਖਾ ਤਹ ਰਹਿਆ
ਸਮਾਈ ॥੧॥ ਰਹਾਉ ॥

ਜਹ ਮਹਾ ਭਇਆਨ ਦੂਖ ਜਮ
ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥

ਸਰਨਿ ਪਰਿਓ ਹਰਿ ਚਰਨ ਗਹੇ
ਪ੍ਰਭ ਗੁਰਿ ਨਾਨਕ ਕਉ ਬੂਝ
ਬੁਝਾਈ ॥੨॥੫॥੯੧॥

ਬਿਲਾਵਲੁ ਮਹਲਾ ੫ ॥

ਅਗਮ ਰੂਪ ਅਬਿਨਾਸੀ ਕਰਤਾ
ਪਤਿਤ ਪਵਿਤ ਇਕ ਨਿਮਖ
ਜਪਾਈਐ ॥

ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ
ਚਰਨ ਚਰਨ ਮਨੁ ਲਾਈਐ ॥੧॥

ਕਿਤੁ ਬਿਧੀਐ ਕਿਤੁ ਸੰਜਮਿ
ਪਾਈਐ ॥

ਕਹੁ ਸੁਰਜਨ ਕਿਤੁ ਜੁਗਤੀ
ਧਿਆਈਐ ॥੧॥ ਰਹਾਉ ॥

ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ
ਕੀ ਲਈ ਲਈ ਫੁਨਿ ਜਾਈਐ ॥

ਨਾਨਕ ਸਰਨਿ ਸਰਣਿ ਸੁਖ ਸਾਗਰ
ਮੋਹਿ ਟੇਕ ਤੇਰੇ ਇਕ ਨਾਈਐ
॥੨॥੬॥੯੨॥

Bilaaval, Fifth Mahalaa:

What am I? Just a poor living being. I cannot even describe one of Your hairs, O Lord.

Even Brahma, Shiva, the Siddhas and the silent sages do not know Your State, O Infinite Lord and Master. ||1||

What can I say? I cannot say anything.

Wherever I look, I see the Lord pervading. ||1||Pause||

And there, where the most terrible tortures are heard to be inflicted by the Messenger of Death, You are my only help and support, O my God.

I have sought His Sanctuary, and grasped hold of the Lord's Lotus Feet; God has helped Guru Nanak to understand this understanding. ||2||5||91||

Bilaaval, Fifth Mahalaa:

O Inaccessible, Beautiful, Imperishable Creator Lord, Purifier of sinners, let me meditate on You, even for an instant.

O Wondrous Lord, I have heard that You are found by meeting the Saints, and focusing the mind on their feet, their holy feet. ||1||

In what way, and by what discipline, is He obtained?

Tell me, O good man, by what means can we meditate on Him? ||1||Pause||

If one human being serves another human being, the one served stands by him.

Nanak seeks Your Sanctuary and Protection, O Lord, ocean of peace; He takes the Support of Your Name alone. ||2||6||92||

ਬਿਲਾਵਲੁ ਮਹਲਾ ੫ ॥

ਸੰਤ ਸਰਣਿ ਸੰਤ ਟਹਲ ਕਰੀ ॥
ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ
ਕਾਜ ਤੇ ਛੁਟਿ ਪਰੀ ॥੧॥ ਰਹਾਉ ॥

ਸੁਖ ਸਹਜ ਅਰੁ ਘਨੋ ਅਨੰਦਾ ਗੁਰ
ਤੋ ਪਾਇਓ ਨਾਮੁ ਹਰੀ ॥

੮੨੩

ਐਸੋ ਹਰਿ ਰਸੁ ਬਰਨਿ ਨ ਸਾਕਉ
ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥

ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ
ਕਾਹੂ ਸਗਲ ਭਰੀ ॥

ਪੂਰਨ ਪੂਰਿ ਰਹਿਓ ਕਿਰਪਾ
ਨਿਧਿ ਕਹੁ ਨਾਨਕ ਮੇਰੀ ਪੂਰੀ
ਪਰੀ ॥੨॥੧॥੯੩॥

ਬਿਲਾਵਲੁ ਮਹਲਾ ੫ ॥

ਮਨ ਕਿਆ ਕਹਤਾ ਹਉ ਕਿਆ
ਕਹਤਾ ॥

ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ
ਆਗੈ ਕਿਆ ਕਹਤਾ ॥੧॥ ਰਹਾਉ ॥

ਅਨਬੋਲੇ ਕਉ ਤੁਹੀ ਪਛਾਨਹਿ ਜੋ
ਜੀਅਨ ਮਹਿ ਹੋਤਾ ॥

ਰੇ ਮਨ ਕਾਇ ਕਹਾ ਲਉ ਡਹਕਹਿ
ਜਉ ਪੇਖਤ ਹੀ ਸੰਗਿ ਸੁਨਤਾ ॥੧॥

ਐਸੋ ਜਾਨਿ ਭਏ ਮਨਿ ਆਨਦ ਆਨ
ਨ ਬੀਓ ਕਰਤਾ ॥

ਕਹੁ ਨਾਨਕ ਗੁਰ ਭਏ ਦਇਆਰਾ
ਹਰਿ ਰੰਗੁ ਨ ਕਬਹੂ ਲਹਤਾ
॥੨॥੮॥੯੪॥

Bilaaval, Fifth Mahalaa:

I seek the Sanctuary of the Saints, and I serve the Saints.

I am rid of all worldly concerns, bonds, entanglements and other affairs. ||1||Pause||

I have obtained peace, poise and great bliss from the Guru, through the Lord's Name.

823

Such is the sublime essence of the Lord, that I cannot describe it. The Perfect Guru has turned me away from the world. ||1||

I behold the Fascinating Lord with everyone. No one is without Him - He is pervading everywhere.

The Perfect Lord, the treasure of mercy, is permeating everywhere. Says Nanak, I am fully fulfilled. ||2||7||93||

Bilaaval, Fifth Mahalaa:

What does the mind say? What can I say?

You are wise and all-knowing, O God, my Lord and Master; what can I say to You? ||1||Pause||

You know even what is not said, whatever is in the soul.

O mind, why do you deceive others? How long will you do this? The Lord is with you; He hears and sees everything. ||1||

Knowing this, my mind has become blissful; there is no other Creator.

Says Nanak, the Guru has become kind to me; my love for the Lord shall never wear off. ||2||8||94||

ਬਿਲਾਵਲੁ ਮਹਲਾ ੫ ॥

ਨਿੰਦਕੁ ਐਸੇ ਹੀ ਝਰਿ ਪਰੀਐ ॥
ਇਹ ਨੀਸਾਨੀ ਸੁਨਹੁ ਤੁਮ ਭਾਈ
ਜਿਉ ਕਾਲਰ ਭੀਤਿ ਗਿਰੀਐ ॥੧॥
ਰਹਾਉ ॥

ਜਉ ਦੇਖੈ ਛਿਦੁ ਤਉ ਨਿੰਦਕੁ ਉਮਾਰੈ
ਭਲੇ ਦੇਖਿ ਦੁਖ ਭਰੀਐ ॥
ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ
ਚਿਤਵਤ ਚਿਤਵਤ ਮਰੀਐ ॥੧॥

ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ
ਆਇਆ ਹਰਿ ਜਨ ਸਿਉ ਬਾਦੁ
ਉਠਰੀਐ ॥

ਨਾਨਕ ਕਾ ਰਾਖਾ ਆਪਿ ਪ੍ਰਭੂ
ਸੁਆਮੀ ਕਿਆ ਮਾਨਸ ਬਪੁਰੇ
ਕਰੀਐ ॥੨॥੯॥੯੫॥

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥
ਕਰਹਿ ਕਰਾਵਹਿ ਮੂਕਰਿ ਪਾਵਹਿ
ਪੇਖਤ ਸੁਨਤ ਸਦਾ ਸੰਗਿ ਹਰੇ ॥੧॥
ਰਹਾਉ ॥

ਕਾਚ ਬਿਹਾਝਨ ਕੰਚਨ ਛਾਡਨ ਬੈਰੀ
ਸੰਗਿ ਹੇਤੁ ਸਾਜਨ ਤਿਆਗਿ ਖਰੇ ॥
ਹੋਵਨੁ ਕਉਰਾ ਅਨਹੋਵਨੁ ਮੀਠਾ
ਬਿਖਿਆ ਮਹਿ ਲਪਟਾਇ ਜਰੇ ॥੧॥

ਅੰਧ ਕੂਪ ਮਹਿ ਪਰਿਓ ਪਰਾਨੀ
ਭਰਮ ਗੁਬਾਰ ਮੋਹ ਬੰਧਿ ਪਰੇ ॥

ਕਹੁ ਨਾਨਕ ਪ੍ਰਭ ਹੇਤ ਦਇਆਰਾ
ਗੁਰੁ ਭੇਟੈ ਕਾਚੈ ਬਾਹ ਫਰੇ
॥੨॥੧੦॥੯੬॥

Bilaaval, Fifth Mahalaa:

Thus, the slanderer crumbles away.

This is the distinctive sign - listen, O Siblings of Destiny:
he collapses like a wall of sand. ||1||Pause||

When the slanderer sees a fault in someone else, he is
pleased. Seeing goodness, he is depressed.

Twenty-four hours a day, he plots, but nothing works. The
evil man dies, constantly thinking up evil plans. ||1||

The slanderer forgets God, death approaches him, and he
starts to argue with the humble servant of the Lord.

God Himself, the Lord and Master, is Nanak's protector.
What can any wretched person do to him? ||2||9||95||

Bilaaval, Fifth Mahalaa:

Why do you wander in delusion like this?

You act, and incite others to act, and then deny it. The
Lord is always with you; He sees and hears everything.
||1||Pause||

You purchase glass, and discard gold; you are in love with
your enemy, while you renounce your true friend.

That which exists, seems bitter; that which does not exist,
seems sweet to you. Engrossed in corruption, you are
burning away. ||1||

The mortal has fallen into the deep, dark pit, and is
entangled in the darkness of doubt, and the bondage of
emotional attachment.

Says Nanak, when God becomes merciful, one meets with
the Guru, who takes him by the arm, and lifts him out.
||2||10||96||

ਬਿਲਾਵਲੁ ਮਹਲਾ ੫ ॥

ਮਨ ਤਨ ਰਸਨਾ ਹਰਿ ਚੀਨ੍ਹਾ ॥
 ਭਏ ਅੰਦਾ ਮਿਟੇ ਅੰਦੇਸੇ ਸਰਬ
 ਸੂਖ ਮੋ ਕਉ ਗੁਰਿ ਚੀਨ੍ਹਾ ॥੧॥
 ਰਹਾਉ ॥

ਇਆਨਪ ਤੇ ਸਭ ਭਈ ਸਿਆਨਪ
 ਪ੍ਰਭੁ ਮੇਰਾ ਦਾਨਾ ਬੀਨਾ ॥
 ਹਾਥ ਦੇਇ ਰਾਖੈ ਅਪਨੇ ਕਉ ਕਾਹੂ
 ਨ ਕਰਤੇ ਕਛੁ ਖੀਨਾ ॥੧॥

ਬਲਿ ਜਾਵਉ ਦਰਸਨ ਸਾਧੂ ਕੈ ਜਿਹ
 ਪ੍ਰਸਾਦਿ ਹਰਿ ਨਾਮੁ ਲੀਨਾ ॥
 ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ
 ਮਾਨਿਓ ਮਨਿ ਛੀਨਾ ॥੨॥੧੧॥੯੭॥

ਬਿਲਾਵਲੁ ਮਹਲਾ ੫ ॥

ਗੁਰਿ ਪੂਰੈ ਮੇਰੀ ਰਾਖਿ ਲਈ ॥
 ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ
 ਜਨਮ ਜਨਮ ਕੀ ਮੈਲੁ ਗਈ ॥੧॥
 ਰਹਾਉ ॥

ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ
 ਕਾ ਜਪਿਆ ਜਾਪੁ ॥

੮੨੪

ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ
 ਕਾ ਬਡ ਪਰਤਾਪੁ ॥੧॥

ਸਿਮਰਿ ਸਿਮਰਿ ਸਿਮਰਿ ਸੁਖੁ
 ਪਾਇਆ ਚਰਨ ਕਮਲ ਰਖੁ
 ਮਨ ਮਾਹੀ ॥

ਤਾ ਕੀ ਸਰਨਿ ਪਰਿਓ ਨਾਨਕ
 ਦਾਸੁ ਜਾ ਤੇ ਉਪਰਿ ਕੋ ਨਾਹੀ
 ॥੨॥੧੨॥੯੮॥

Bilaaval, Fifth Mahalaa:

With my mind, body and tongue, I remember the Lord.
 I am in ecstasy, and my anxieties are dispelled; the Guru
 has blessed me with total peace. ||1||Pause||

My ignorance has been totally transformed into wisdom.
 My God is wise and all-knowing.

Giving me His Hand, He saved me, and now no one can
 harm me at all. ||1||

I am a sacrifice to the Blessed Vision of the Holy; by their
 Grace, I contemplate the Lord's Name.

Says Nanak, I place my faith in my Lord and Master;
 within my mind, I do not believe in any other, even for an
 instant. ||2||11||97||

Bilaaval, Fifth Mahalaa:

The Perfect Guru has saved me.
 He has enshrined the Ambrosial Name of the Lord within
 my heart, and the filth of countless incarnations has been
 washed away. ||1||Pause||

The demons and wicked enemies are driven out, by
 meditating, and chanting the Chant of the Perfect Guru.

824

What can any wretched creature do to me? The radiance of
 my God is gloriously great. ||1||

Meditating, meditating, meditating in remembrance, I
 have found peace; I have enshrined His Lotus Feet within
 my mind.

Slave Nanak has entered His Sanctuary; there is none
 above Him. ||2||12||98||

ਬਿਲਾਵਲੁ ਮਹਲਾ ੫ ॥

ਸਦਾ ਸਦਾ ਜਪੀਐ ਪ੍ਰਭ ਨਾਮ ॥
ਜਰਾ ਮਰਾ ਕਛੁ ਦੂਖੁ ਨ ਬਿਆਪੈ
ਆਗੈ ਦਰਗਹ ਪੂਰਨ ਕਾਮ ॥੧॥
ਰਹਾਉ ॥

ਆਪੁ ਤਿਆਗਿ ਪਰੀਐ ਨਿਤ
ਸਰਨੀ ਗੁਰ ਤੇ ਪਾਈਐ ਏਹੁ
ਨਿਧਾਨੁ ॥

ਜਨਮ ਮਰਣ ਕੀ ਕਟੀਐ ਫਾਸੀ
ਸਾਚੀ ਦਰਗਹ ਕਾ ਨੀਸਾਨੁ ॥੧॥

ਜੇ ਤੁਮੁ ਕਰਹੁ ਸੋਈ ਭਲ ਮਾਨਉ
ਮਨ ਤੇ ਛੁਟੈ ਸਗਲ ਗੁਮਾਨੁ ॥

ਕਹੁ ਨਾਨਕ ਤਾ ਕੀ ਸਰਣਾਈ
ਜਾ ਕਾ ਕੀਆ ਸਗਲ ਜਹਾਨੁ
॥੨॥੧੩॥੯੯॥

ਬਿਲਾਵਲੁ ਮਹਲਾ ੫ ॥

ਮਨ ਤਨ ਅੰਤਰਿ ਪ੍ਰਭੁ ਆਹੀ ॥
ਹਰਿ ਗੁਨ ਗਾਵਤ ਪਰਉਪਕਾਰ
ਨਿਤ ਤਿਸੁ ਰਸਨਾ ਕਾ ਮੋਲੁ ਕਿਛੁ
ਨਾਹੀ ॥੧॥ ਰਹਾਉ ॥

ਕੁਲ ਸਮੂਹ ਉਧਰੇ ਖਿਨ ਭੀਤਰਿ
ਜਨਮ ਜਨਮ ਕੀ ਮਲੁ ਲਾਹੀ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ
ਅਪਨਾ ਅਨਦ ਸੇਤੀ ਬਿਖਿਆ ਬੁਨੁ
ਗਾਹੀ ॥੧॥

ਚਰਨ ਪ੍ਰਭੁ ਕੇ ਬੋਹਿਥੁ ਪਾਏ ਭਵ
ਸਾਗਰੁ ਪਾਰਿ ਪਰਾਹੀ ॥

ਸੰਤ ਸੇਵਕ ਭਗਤ ਹਰਿ ਤਾ
ਕੇ ਨਾਨਕ ਮਨੁ ਲਾਗਾ ਹੈ
ਤਾਹੀ ॥੨॥੧੪॥੧੦੦॥

Bilaaval, Fifth Mahalaa:

Forever and ever, chant the Name of God.

The pains of old age and death shall not afflict you, and in the Court of the Lord hereafter, your affairs shall be perfectly resolved. ||1||Pause||

So forsake your self-conceit, and ever seek Sanctuary. This treasure is obtained only from the Guru.

The noose of birth and death is snapped; this is the insignia, the hallmark, of the Court of the True Lord. ||1||

Whatever You do, I accept as good. I have eradicated all egotistical pride from my mind.

Says Nanak, I am under His protection; He created the entire Universe. ||2||13||99||

Bilaaval, Fifth Mahalaa:

Deep within the nucleus of his mind and body, is God.

He continually sings the Glorious Praises of the Lord, and always does good for others; his tongue is priceless. ||1||Pause||

All his generations are redeemed and saved in an instant, and the filth of countless incarnations is washed away.

Meditating, meditating in remembrance on God, his Lord and Master, he passes blissfully through the forest of poison. ||1||

I have obtained the boat of God's Feet, to carry me across the terrifying world-ocean.

The Saints, servants and devotees belong to the Lord; Nanak's mind is attached to Him. ||2||14||100||

ਬਿਲਾਵਲੁ ਮਹਲਾ ੫ ॥

ਧੀਰਉ ਦੇਖਿ ਤੁਮਾਰੈ ਰੰਗਾ ॥
ਤੁਹੀ ਸੁਆਮੀ ਅੰਤਰਜਾਮੀ ਤੂਹੀ
ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥

ਖਿਨ ਮਹਿ ਥਾਪਿ ਨਿਵਾਜੇ ਠਾਕੁਰ
ਨੀਚ ਕੀਟ ਤੇ ਕਰਹਿ ਰਾਜੰਗਾ ॥੧॥
ਕਬਹੂ ਨ ਬਿਸਰੈ ਹੀਏ ਮੋਰੇ ਤੇ
ਨਾਨਕ ਦਾਸ ਇਹੀ ਦਾਨੁ
ਮੰਗਾ ॥੨॥੧੫॥੧੦੧॥

ਬਿਲਾਵਲੁ ਮਹਲਾ ੫ ॥

ਅਚੁਤ ਪੂਜਾ ਜੋਗ ਗੋਪਾਲ ॥
ਮਨੁ ਤਨੁ ਅਰਪਿ ਰਖਉ ਹਰਿ ਆਗੈ
ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥
ਰਹਾਉ ॥

ਸਰਨਿ ਸਮੁਥ ਅਕਥ ਸੁਖਦਾਤਾ
ਕਿਰਪਾ ਸਿੰਧੁ ਬਡੇ ਦਇਆਲ ॥
ਕੰਠਿ ਲਾਇ ਰਾਖੈ ਅਪਨੇ ਕਉ ਤਿਸ
ਨੋ ਲਗੈ ਨ ਤਾਤੀ ਬਾਲ ॥੧॥

ਦਾਮੋਦਰ ਦਇਆਲ ਸੁਆਮੀ
ਸਰਬਸੁ ਸੰਤ ਜਨਾ ਧਨ ਮਾਲ ॥
ਨਾਨਕ ਜਾਚਿਕ ਦਰਸੁ ਪ੍ਰਭ ਮਾਗੈ
ਸੰਤ ਜਨਾ ਕੀ ਮਿਲੈ ਰਵਾਲ
॥੨॥੧੬॥੧੦੨॥

ਬਿਲਾਵਲੁ ਮਹਲਾ ੫ ॥

ਸਿਮਰਤ ਨਾਮੁ ਕੋਟਿ ਜਤਨ ਭਏ ॥
ਸਾਧਸੰਗਿ ਮਿਲਿ ਹਰਿ ਗੁਨ ਗਾਏ
ਜਮਦੂਤਨ ਕਉ ਤ੍ਰਾਸ ਅਹੇ ॥੧॥
ਰਹਾਉ ॥

Bilaaval, Fifth Mahalaa:

I am reassured, gazing upon Your wondrous play.
You are my Lord and Master, the Inner-knower, the Searcher
of hearts; You dwell with the Holy Saints. ||1||Pause||

In an instant, our Lord and Master establishes and exalts.
From a lowly worm, He creates a king. ||1||
May I never forget You from my heart; slave Nanak prays
for this blessing. ||2||15||101||

Bilaaval, Fifth Mahalaa:

The imperishable Lord God is worthy of worship and
adoration.

Dedicating my mind and body, I place them before the
Lord, the Cherisher of all beings. ||1||Pause||

His Sanctuary is All-powerful; He cannot be described;
He is the Giver of peace, the ocean of mercy, supremely
compassionate.
Holding him close in His embrace, the Lord protects and
saves him, and then even the hot wind cannot touch him. ||1||

Our Merciful Lord and Master is wealth, property and
everything to His humble Saints.
Nanak, a beggar, asks for the Blessed Vision of God's
Darshan; please, bless him with the dust of the feet of the
Saints. ||2||16||102||

Bilaaval, Fifth Mahalaa:

Meditating on the Naam, the Name of the Lord, is equal to
millions of efforts.

Joining the Saadh Sangat, the Company of the Holy, sing
the Glorious Praises of the Lord, and the Messenger of
Death will be frightened away. ||1||Pause||

ਜੇਤੇ ਪੁਨਹਚਰਨ ਸੇ ਕੀਨੇ ਮਨਿ
ਤਨਿ ਪ੍ਰਭ ਕੇ ਚਰਣ ਗਹੇ ॥

ਆਵਣ ਜਾਣੁ ਭਰਮੁ ਭਉ ਨਾਠਾ
ਜਨਮ ਜਨਮ ਕੇ ਕਿਲਵਿਖ
ਦਹੇ ॥੧॥

ਨਿਰਭਉ ਹੋਇ ਭਜਹੁ ਜਗਦੀਸੈ ਏਹੁ
ਪਦਾਰਥੁ ਵਡਭਾਗਿ ਲਹੇ ॥

੮੨੫

ਕਰਿ ਕਿਰਪਾ ਪੂਰਨ ਪ੍ਰਭ ਦਾਤੇ
ਨਿਰਮਲ ਜਸੁ ਨਾਨਕ ਦਾਸ
ਕਹੇ ॥੨॥੧੭॥੧੦੩॥

ਬਿਲਾਵਲੁ ਮਹਲਾ ੫ ॥
ਸੁਲਹੀ ਤੇ ਨਾਰਾਇਣ ਰਾਖੁ ॥
ਸੁਲਹੀ ਕਾ ਹਾਥੁ ਕਹੀ ਨ ਪਹੁਚੈ
ਸੁਲਹੀ ਹੋਇ ਮੁਆ ਨਾਪਾਕੁ ॥੧॥
ਰਹਾਉ ॥

ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ
ਖਿਨ ਮਹਿ ਹੋਇ ਗਇਆ ਹੈ ਖਾਕੁ ॥

ਮੰਦਾ ਚਿਤਵਤ ਚਿਤਵਤ ਪਚਿਆ
ਜਿਨਿ ਰਚਿਆ ਤਿਨਿ ਦੀਨਾ
ਧਾਕੁ ॥੧॥

ਪੁਤ੍ਰ ਮੀਤ ਧਨੁ ਕਿਛੁ ਨ ਰਹਿਓ ਸੁ
ਛੋਡਿ ਗਇਆ ਸਭ ਭਾਈ ਸਾਕੁ ॥

ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ
ਜਿਨਿ ਜਨ ਕਾ ਕੀਨੇ ਪੂਰਨ
ਵਾਕੁ ॥੨॥੧੮॥੧੦੪॥

ਬਿਲਾਵਲੁ ਮਹਲਾ ੫ ॥
ਪੂਰੇ ਗੁਰ ਕੀ ਪੂਰੀ ਸੇਵ ॥

To enshrine the Feet of God in one's mind and body, is to perform all sorts of acts of atonement.

Coming and going, doubt and fear have run away, and the sins of countless incarnations are burnt away. ||1||

So become fearless, and vibrate upon the Lord of the Universe. This is true wealth, obtained only by great good fortune.

825

Be merciful, O Perfect God, Great Giver, that slave Nanak may chant Your immaculate Praises. ||2||17||103||

Bilaaval, Fifth Mahalaa:

The Lord saved me from Sulhi Khan.

The emperor did not succeed in his plot, and he died in disgrace. ||1||Pause||

The Lord and Master raised His axe, and chopped off his head; in an instant, he was reduced to dust. ||1||

Plotting and planning evil, he was destroyed. The One who created him, gave him a push.

Of his sons, friends and wealth, nothing remains; he departed, leaving behind all his brothers and relatives.

Says Nanak, I am a sacrifice to God, who fulfilled the word of His slave. ||2||18||104||

Bilaaval, Fifth Mahalaa:

Perfect is service to the Perfect Guru.

ਆਪੇ ਆਪਿ ਵਰਤੈ ਸੁਆਮੀ ਕਾਰਜੁ
ਰਾਸਿ ਕੀਆ ਗੁਰਦੇਵ ॥੧॥
ਰਹਾਉ ॥

Our Lord and Master Himself is Himself all-pervading.
The Divine Guru has resolved all my affairs. ||1||Pause||

ਆਦਿ ਮਧਿ ਪ੍ਰਭੁ ਅੰਤਿ ਸੁਆਮੀ
ਅਪਨਾ ਥਾਟੁ ਬਨਾਇਓ ਆਪਿ ॥

In the beginning, in the middle and in the end, God is
our only Lord and Master. He Himself fashioned His
Creation.

ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭੁ
ਮੇਰੇ ਕੋ ਵਡ ਪਰਤਾਪੁ ॥੧॥

He Himself saves His servant. Great is the glorious
grandeur of my God! ||1||

ਪਾਰਬ੍ਰਹਮ ਪਰਮੇਸੁਰ ਸਤਿਗੁਰ
ਵਸਿ ਕੀਨੇ ਜਿਨਿ ਸਗਲੇ
ਜੰਤ ॥

The Supreme Lord God, the Transcendent Lord is the True
Guru; all beings are in His power.

ਚਰਨ ਕਮਲ ਨਾਨਕ ਸਰਣਾਈ
ਰਾਮ ਨਾਮ ਜਪਿ ਨਿਰਮਲ
ਮੰਤ ॥੨॥੧੯॥੧੦੫॥

Nanak seeks the Sanctuary of His Lotus Feet, chanting the
Lord's Name, the immaculate Mantra. ||2||19||105||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਤਾਪ ਪਾਪ ਤੇ ਰਾਖੇ ਆਪ ॥
ਸੀਤਲ ਭਏ ਗੁਰ ਚਰਨੀ ਲਾਗੇ
ਰਾਮ ਨਾਮ ਹਿਰਦੇ ਮਹਿ ਜਾਪ ॥੧॥
ਰਹਾਉ ॥

He Himself protects me from suffering and sin.

Falling at the Guru's Feet, I am cooled and soothed; I
meditate on the Lord's Name within my heart. ||1||Pause||

ਕਰਿ ਕਿਰਪਾ ਹਸਤ ਪ੍ਰਭਿ ਦੀਨੇ
ਜਗਤ ਉਧਾਰ ਨਵ ਖੰਡ ਪ੍ਰਤਾਪ ॥

Granting His Mercy, God has extended His Hands. He
is the Emancipator of the World; His glorious radiance
pervades the nine continents.

ਦੁਖ ਬਿਨਸੈ ਸੁਖ ਅਨਦ ਪ੍ਰਵੇਸਾ
ਤ੍ਰਿਸਨ ਬੁਝੀ ਮਨ ਤਨ ਸਚੁ
ਧ੍ਰਾਪ ॥੧॥

My pain has been dispelled, and peace and pleasure have
come; my desire is quenched, and my mind and body are
truly satisfied. ||1||

ਅਨਾਥ ਕੋ ਨਾਥੁ ਸਰਣਿ
ਸਮਰਥਾ ਸਗਲ ਸ੍ਰਿਸਟਿ ਕੋ
ਮਾਈ ਬਾਪੁ ॥

He is the Master of the masterless, All-powerful to give
Sanctuary. He is the Mother and Father of the whole
Universe.

ਭਗਤਿ ਵਛਲ ਭੈ ਭੰਜਨ
ਸੁਆਮੀ ਗੁਣ ਗਾਵਤ ਨਾਨਕ
ਆਲਾਪ ॥੨॥੨੦॥੧੦੬॥

He is the Lover of His devotees, the Destroyer of fear;
Nanak sings and chants the Glorious Praises of his Lord
and Master. ||2||20||106||

ਬਿਲਾਵਲੁ ਮਹਲਾ ੫ ॥

ਜਿਸ ਤੇ ਉਪਜਿਆ ਤਿਸਹਿ
ਪਛਾਨੁ ॥

ਪਾਰਬ੍ਰਹਮੁ ਪਰਮੇਸਰੁ ਧਿਆਇਆ
ਕੁਸਲ ਖੇਮ ਹੋਏ ਕਲਿਆਨ ॥੧॥
ਰਹਾਉ ॥

ਗੁਰੁ ਪੂਰਾ ਭੇਟਿਓ ਬਡ ਭਾਗੀ
ਅੰਤਰਜਾਮੀ ਸੁਖਤੁ ਸੁਜਾਨੁ ॥

ਹਾਥ ਦੇਇ ਰਾਖੇ ਕਰਿ ਅਪਨੇ
ਬਡ ਸਮਰਥੁ ਨਿਮਾਣਿਆ ਕੇ
ਮਾਨੁ ॥੧॥

ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ
ਅੰਧਕਾਰ ਪ੍ਰਗਟੇ ਚਾਨਾਣੁ ॥

ਸਾਸਿ ਸਾਸਿ ਆਰਾਧੈ ਨਾਨਕੁ
ਸਦਾ ਸਦਾ ਜਾਈਐ
ਕੁਰਬਾਣੁ ॥੨॥੨੧॥੧੦੭॥

ਬਿਲਾਵਲੁ ਮਹਲਾ ੫ ॥

ਦੇਵੈ ਥਾਵ ਰਖੇ ਗੁਰ ਸੂਰੇ ॥

ਹਲਤ ਪਲਤ ਪਾਰਬ੍ਰਹਮਿ ਸਵਾਰੇ
ਕਾਰਜ ਹੋਏ ਸਗਲੇ ਪੂਰੇ ॥੧॥
ਰਹਾਉ ॥

ਹਰਿ ਹਰਿ ਨਾਮੁ ਜਪਤ ਸੁਖ ਸਹਜੇ
ਮਜਨੁ ਹੋਵਤ ਸਾਧੂ ਧੂਰੇ ॥

ਆਵਣ ਜਾਣ ਰਹੇ ਥਿਤਿ
ਪਾਈ ਜਨਮ ਮਰਣ ਕੇ ਮਿਟੇ
ਬਿਸੂਰੇ ॥੧॥

ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ
ਘਟਿ ਏਕੁ ਰਹਿਆ ਭਰਪੂਰੇ ॥

Bilaaval, Fifth Mahalaa:

Acknowledge the One, from whom You originated.

Meditating on the Supreme Lord God, the Transcendent
Lord, I have found peace, pleasure and salvation.
||1||Pause||

I met the Perfect Guru, by great good fortune, and so
found the wise and all-knowing Lord, the Inner-knower,
the Searcher of hearts.

He gave me His Hand, and making me His own, He
saved me; He is absolutely all-powerful, the honor of the
dishonored. ||1||

Doubt and fear have been dispelled in an instant, and in
the darkness, the Divine Light shines forth.

With each and every breath, Nanak worships and adores the
Lord; forever and ever, I am a sacrifice to Him. ||2||21||107||

Bilaaval, Fifth Mahalaa:

Both here and hereafter, the Mighty Guru protects me.

God has embellished this world and the next for me, and
all my affairs are perfectly resolved. ||1||Pause||

Chanting the Name of the Lord, Har, Har, I have
found peace and poise, bathing in the dust of the feet
of the Holy.

Comings and goings have ceased, and I have found
stability; the pains of birth and death are eradicated. ||1||

I cross over the ocean of doubt and fear, and the fear of
death is gone; the One Lord is permeating and pervading
in each and every heart.

੮੨੬

826

ਨਾਨਕ ਸਰਣਿ ਪਰਿਓ ਦੁਖ
ਭੰਜਨ ਅੰਤਰਿ ਬਾਹਰਿ ਪੇਖਿ
ਹਜੁਰੇ ॥੨॥੨੨॥੧੦੮॥

Nanak has entered the Sanctuary of the Destroyer of pain; I behold His Presence deep within, and all around as well. ||2||22||108||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਦਰਸਨੁ ਦੇਖਤ ਦੋਖ ਨਸੇ ॥

Gazing upon the Blessed Vision of the Lord's Darshan, all pains run away.

ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ
ਜੀਅ ਕੈ ਸੰਗਿ ਬਸੇ ॥੧॥
ਰਹਾਉ ॥

Please, never leave my vision, O Lord; please abide with my soul. ||1||Pause||

ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥

My Beloved Lord and Master is the Support of the breath of life.

ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥

God, the Inner-knower, is all-pervading. ||1||

ਕਿਆ ਗੁਣ ਤੇਰੇ ਸਾਰਿ ਸਮਾਰੀ ॥

Which of Your Glorious Virtues should I contemplate and remember?

ਸਾਸਿ ਸਾਸਿ ਪ੍ਰਭ ਤੁਝਹਿ
ਚਿਤਾਰੀ ॥੨॥

With each and every breath, O God, I remember You. ||2||

ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥

God is the ocean of mercy, merciful to the meek;

ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥

He cherishes all beings and creatures. ||3||

ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥

Twenty-four hours a day, Your humble servant chants Your Name.

ਨਾਨਕ ਪ੍ਰੀਤਿ ਲਾਈ ਪ੍ਰਭਿ
ਆਪੇ ॥੪॥੨੩॥੧੦੯॥

You Yourself, O God, have inspired Nanak to love You. ||4||23||109||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਤਨੁ ਧਨੁ ਜੋਬਨੁ ਚਲਤ ਗਇਆ ॥

Body, wealth and youth pass away.

ਰਾਮ ਨਾਮ ਕਾ ਭਜਨੁ ਨ ਕੀਨੋ
ਕਰਤ ਬਿਕਾਰ ਨਿਸਿ ਭੋਰੁ
ਭਇਆ ॥੧॥ ਰਹਾਉ ॥

You have not meditated and vibrated upon the Lord's Name; while you commit your sins of corruption in the night, the light of day dawns upon you. ||1||Pause||

ਅਨਿਕ ਪ੍ਰਕਾਰ ਭੋਜਨ ਨਿਤ ਖਾਤੇ
ਮੁਖ ਦੰਤਾ ਘਸਿ ਖੀਨ ਖਇਆ ॥

Continually eating all sorts of foods, the teeth in your mouth crumble, decay and fall out.

ਮੇਰੀ ਮੇਰੀ ਕਰਿ ਕਰਿ ਮੂਠਉ ਪਾਪ
ਕਰਤ ਨਹ ਪਰੀ ਦਇਆ ॥੧॥

Living in egotism and possessiveness, you are deluded;
committing sins, you have no kindness for others. ||1||

ਮਹਾ ਬਿਕਾਰ ਘੋਰ ਦੁਖ ਸਾਗਰ ਤਿਸੁ
ਮਹਿ ਪ੍ਰਾਣੀ ਗਲਤੁ ਪਇਆ ॥
ਸਰਨਿ ਪਰੇ ਨਾਨਕ ਸੁਆਮੀ
ਕੀ ਬਾਹ ਪਕਰਿ ਪ੍ਰਭਿ ਕਾਢਿ
ਲਇਆ ॥੨॥੨੪॥੧੧੦॥

The great sins are the terrible ocean of pain; the mortal is
engrossed in them.

Nanak seeks the Sanctuary of his Lord and Master; taking
him by the arm, God has lifted him up and out. ||2||24||110||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਆਪਨਾ ਪ੍ਰਭੁ ਆਇਆ ਚੀਤਿ ॥
ਦੁਸਮਨ ਦੁਸਟ ਰਹੇ ਝਖ ਮਾਰਤ
ਕੁਸਲੁ ਭਇਆ ਮੇਰੇ ਭਾਈ
ਮੀਤ ॥੧॥ ਰਹਾਉ ॥

God Himself has come into my consciousness.

My enemies and opponents have grown weary of attacking
me, and now, I have become happy, O my friends and
Siblings of Destiny. ||1||Pause||

ਗਈ ਬਿਆਧਿ ਉਪਾਧਿ ਸਭ ਨਾਸੀ
ਅੰਗੀਕਾਰੁ ਕੀਓ ਕਰਤਾਰਿ ॥
ਸਾਂਤਿ ਸੂਖ ਅਰੁ ਅਨਦ ਘਨੇਰੇ
ਪ੍ਰੀਤਮ ਨਾਮੁ ਰਿਦੈ ਉਰ ਹਾਰਿ ॥੧॥

The disease is gone, and all misfortunes have been averted;
the Creator Lord has made me His own.

I have found peace, tranquility and total bliss, enshrining
the Name of my Beloved Lord within my heart. ||1||

ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ
ਸਮਰਥੁ ਸੁਆਮੀ ਮੇਰਾ ॥
ਦਾਸ ਅਪੁਨੇ ਕਉ ਰਾਖਨਹਾਰਾ ਨਾਨਕ
ਦਾਸ ਸਦਾ ਹੈ ਚੇਰਾ ॥੨॥੨੫॥੧੧੧॥

My soul, body and wealth are all Your capital; O God, You
are my All-powerful Lord and Master.

You are the Saving Grace of Your slaves; slave Nanak is
forever Your slave. ||2||25||111||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਗੋਬਿੰਦੁ ਸਿਮਰਿ ਹੋਆ ਕਲਿਆਣੁ ॥
ਮਿਟੀ ਉਪਾਧਿ ਭਇਆ ਸੁਖੁ ਸਾਚਾ
ਅੰਤਰਜਾਮੀ ਸਿਮਰਿਆ ਜਾਣੁ ॥੧॥
ਰਹਾਉ ॥

Meditating in remembrance on the Lord of the Universe, I
am emancipated.

Suffering is eradicated, and true peace has come,
meditating on the Inner-knower, the Searcher of hearts.
||1||Pause||

ਜਿਸ ਕੇ ਜੀਅ ਤਿਨਿ ਕੀਏ ਸੁਖਾਲੇ
ਭਗਤ ਜਨਾ ਕਉ ਸਾਚਾ ਤਾਣੁ ॥
ਦਾਸ ਅਪੁਨੇ ਕੀ ਆਪੇ ਰਾਖੀ ਭੈ
ਭੰਜਨ ਉਪਰਿ ਕਰਤੇ ਮਾਣੁ ॥੧॥

All beings belong to Him - He makes them happy. He is
the true power of His humble devotees.

He Himself saves and protects His slaves, who believe in
their Creator, the Destroyer of fear. ||1||

ਭਈ ਮਿਤ੍ਰਾਈ ਮਿਟੀ ਬੁਰਾਈ ਦੁਸਟ
ਦੂਤ ਹਰਿ ਕਾਢੇ ਛਾਣਿ ॥

ਸੂਖ ਸਹਜ ਆਨੰਦ ਘਨੇਰੇ
ਨਾਨਕ ਜੀਵੈ ਹਰਿ ਗੁਣਹ
ਵਖਾਣਿ ॥੨॥੨੬॥੧੧੨॥

I have found friendship, and hatred has been eradicated;
the Lord has rooted out the enemies and villains.

Nanak has been blessed with celestial peace and poise and
total bliss; chanting the Glorious Praises of the Lord, he
lives. ||2||26||112||

ਬਿਲਾਵਲੁ ਮਹਲਾ ੫ ॥

ਪਾਰਬ੍ਰਹਮ ਪ੍ਰਭ ਭਏ ਕ੍ਰਿਪਾਲ ॥
ਕਾਰਜ ਸਗਲ ਸਵਾਰੇ ਸਤਿਗੁਰ
ਜਪਿ ਜਪਿ ਸਾਧੂ ਭਏ ਨਿਹਾਲ ॥੧॥
ਰਹਾਉ ॥

ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ
ਸਗਲੇ ਭਏ ਰਵਾਲ ॥

ਕੰਠਿ ਲਾਇ ਰਾਖੇ ਜਨ ਅਪਨੇ
ਉਧਰਿ ਲੀਏ ਲਾਇ ਅਪਨੈ
ਪਾਲ ॥੧॥

Bilaaval, Fifth Mahalaa:

The Supreme Lord God has become Merciful.

The True Guru has arranged all my affairs; chanting and
meditating with the Holy Saints, I have become happy.
||1||Pause||

God has made me His own, and all my enemies have been
reduced to dust.

He hugs us close in His embrace, and protects His
humble servants; attaching us to the hem of His robe, he
saves us. ||1||

੮੨੭

ਸਹੀ ਸਲਾਮਤਿ ਮਿਲਿ ਘਰਿ ਆਏ
ਨਿੰਦਕ ਕੇ ਮੁਖ ਹੋਏ ਕਾਲ ॥

ਕਹੁ ਨਾਨਕ ਮੇਰਾ ਸਤਿਗੁਰੁ ਪੂਰਾ
ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ
॥੨॥੨੭॥੧੧੩॥

Safe and sound, we have returned home, while the
slanderer's face is blackened.

Says Nanak, my True Guru is Perfect; by the Grace of God
and Guru, I am so happy. ||2||27||113||

827

ਬਿਲਾਵਲੁ ਮਹਲਾ ੫ ॥

ਮੂ ਲਾਲਨ ਸਿਉ ਪ੍ਰੀਤਿ ਬਨੀ ॥
ਰਹਾਉ ॥

ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ
ਮਾਧੋ ਖਿੰਚ ਤਨੀ ॥੧॥

ਦਿਨਸੁ ਰੈਨਿ ਮਨ ਮਾਹਿ ਬਸਤੁ
ਹੈ ਤੂ ਕਰਿ ਕਿਰਪਾ ਪ੍ਰਭ
ਅਪਨੀ ॥੨॥

Bilaaval, Fifth Mahalaa:

I have fallen in love with my Beloved Lord. ||Pause||

Cutting it, it does not break, and releasing it, it does not let
go. Such is the string the Lord has tied me with. ||1||

Day and night, He dwells within my mind; please bless me
with Your Mercy, O my God. ||2||

ਬਲਿ ਬਲਿ ਜਾਉ ਸਿਆਮ ਸੁੰਦਰ
ਕਉ ਅਕਥ ਕਥਾ ਜਾ ਕੀ ਬਾਤ
ਸੁਨੀ ॥੩॥

I am a sacrifice, a sacrifice to my beautiful Lord; I have
heard his Unspoken Speech and Story. ||3||

ਜਨ ਨਾਨਕ ਦਾਸਨਿ ਦਾਸੁ ਕਹੀਅਤ
ਹੈ ਮੋਹਿ ਕਰਹੁ ਕ੍ਰਿਪਾ ਠਾਕੁਰ
ਅਪੁਨੀ ॥੪॥੨੮॥੧੧੪॥

Servant Nanak is said to be the slave of His slaves;
O my Lord and Master, please bless me with Your
Mercy. ||4||28||114||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਹਰਿ ਕੇ ਚਰਨ ਜਪਿ ਜਾਂਉ
ਕੁਰਬਾਨੁ ॥

I meditate on the Lord's Feet; I am a sacrifice to Them.

ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ
ਕਾ ਹਿਰਦੈ ਧਰਿ ਮਨ ਧਿਆਨੁ ॥੧॥
ਰਹਾਉ ॥

My Guru is the Supreme Lord God, the Transcendent
Lord; I enshrine Him within my heart, and meditate on
Him within my mind. ||1||Pause||

ਸਿਮਰਿ ਸਿਮਰਿ ਸਿਮਰਿ ਸੁਖਦਾਤਾ
ਜਾ ਕਾ ਕੀਆ ਸਗਲ ਜਹਾਨੁ ॥

Meditate, meditate, meditate in remembrance on the Giver
of peace, who created the whole Universe.

ਰਸਨਾ ਰਵਹੁ ਏਕੁ ਨਾਰਾਇਣੁ ਸਾਚੀ
ਦਰਗਹ ਪਾਵਹੁ ਮਾਨੁ ॥੧॥

With your tongue, savor the One Lord, and you shall be
honored in the Court of the True Lord. ||1||

ਸਾਧੂ ਸੰਗੁ ਪਰਾਪਤਿ ਜਾ ਕਉ ਤਿਨ
ਹੀ ਪਾਇਆ ਏਹੁ ਨਿਧਾਨੁ ॥

He alone obtains this treasure, who joins the Saadh Sangat,
the Company of the Holy.

ਗਾਵਉ ਗੁਣ ਕੀਰਤਨੁ ਨਿਤ
ਸੁਆਮੀ ਕਰਿ ਕਿਰਪਾ ਨਾਨਕ
ਦੀਜੈ ਦਾਨੁ ॥੨॥੨੯॥੧੧੫॥

O Lord and Master, mercifully bless Nanak with this
gift, that he may ever sing the Glorious Praises of Your
Kirtan. ||2||29||115||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਰਾਖਿ ਲੀਏ ਸਤਿਗੁਰ ਕੀ ਸਰਣ ॥
ਜੈ ਜੈ ਕਾਰੁ ਹੋਆ ਜਗ ਅੰਤਰਿ
ਪਾਰਬ੍ਰਹਮੁ ਮੇਰੇ ਤਾਰਣ ਤਰਣ ॥੧॥
ਰਹਾਉ ॥

I have been saved, in the Sanctuary of the True Guru.

I am cheered and applauded throughout the world; my
Supreme Lord God carries me across. ||1||Pause||

ਬਿਸੁੰਭਰ ਪੂਰਨ ਸੁਖਦਾਤਾ ਸਗਲ
ਸਮਗ੍ਰੀ ਪੋਖਣ ਭਰਣ ॥

The Perfect Lord fills the Universe; He is the Giver of
peace; He cherishes and fulfills the whole Universe.

ਥਾਨ ਥਨੰਤਰਿ ਸਰਬ ਨਿਰੰਤਰਿ ਬਲਿ
ਬਲਿ ਜਾਂਈ ਹਰਿ ਕੇ ਚਰਣ ॥੧॥

He is completely filling all places and interspaces; I am a
devoted sacrifice to the Lord's Feet. ||1||

ਜੀਅ ਜੁਗਤਿ ਵਸਿ ਮੇਰੇ ਸੁਆਮੀ
ਸਰਬ ਸਿਧਿ ਤੁਮ ਕਾਰਣ ਕਰਣ ॥

ਆਦਿ ਜੁਗਾਦਿ ਪ੍ਰਭੁ ਰਖਦਾ
ਆਇਆ ਹਰਿ ਸਿਮਰਤ ਨਾਨਕ
ਨਹੀ ਡਰਣ ॥੨॥੩੦॥੧੧੬॥

ਰਾਗੁ ਬਿਲਾਵਲੁ ਮਹਲਾ ੫ ਦੁਪਦੇ
ਘਰੁ ੮

ੴ ਸਤਿਗੁਰ ਪ੍ਰਸਾਦਿ ॥

ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਐ ਨਿਰਗੁਨ ਊਐ ਸਰਗੁਨ ਕੇਲ
ਕਰਤ ਬਿਚਿ ਸੁਆਮੀ ਮੇਰਾ ॥੧॥
ਰਹਾਉ ॥

ਨਗਰ ਮਹਿ ਆਪਿ ਬਾਹਰਿ ਫੁਨਿ
ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥

ਆਪੇ ਹੀ ਰਾਜਨੁ ਆਪੇ ਹੀ
ਰਾਇਆ ਕਹ ਕਹ ਠਾਕੁਰੁ ਕਹ
ਕਹ ਚੇਰਾ ॥੧॥

ਕਾ ਕਉ ਦੁਰਾਉ ਕਾ ਸਿਉ ਬਲਬੰਚਾ
ਜਹ ਜਹ ਪੇਖਉ ਤਹ ਤਹ ਨੇਰਾ ॥

ਸਾਧ ਮੂਰਤਿ ਗੁਰੁ ਭੇਟਿਓ ਨਾਨਕ
ਮਿਲਿ ਸਾਗਰ ਬੂੰਦ ਨਹੀ ਅਨ
ਹੇਰਾ ॥੨॥੧॥੧੧੭॥

ਬਿਲਾਵਲੁ ਮਹਲਾ ੫ ॥

੮੨੮

ਤੁਮੁ ਸਮਰਥਾ ਕਾਰਨ ਕਰਨ ॥
ਢਾਕਨ ਢਾਕਿ ਗੋਬਿਦ ਗੁਰ ਮੇਰੇ
ਮੋਹਿ ਅਪਰਾਧੀ ਸਰਨ ਚਰਨ ॥੧॥
ਰਹਾਉ ॥

The ways of all beings are in Your Power, O my Lord and Master. All supernatural spiritual powers are Yours; You are the Creator, the Cause of causes.

In the beginning, and throughout the ages, God is our Savior and Protector; remembering the Lord in meditation, O Nanak, fear is eliminated. ||2||30||116||

Raag Bilaaval, Fifth Mahalaa, Du-Padas,
Eighth House:

One Universal Creator God.

By The Grace Of The True Guru:

I am nothing, God; everything is Yours.

In this world, You are the absolute, formless Lord; in the world hereafter, You are the related Lord of form. You play it both ways, O my Lord and Master. ||1||Pause||

You exist within the city, and beyond it as well; O my God, You are everywhere.

You Yourself are the King, and You Yourself are the subject. In one place, You are the Lord and Master, and in another place, You are the slave. ||1||

From whom should I hide? Whom should I try to deceive? Wherever I look, I see Him near at hand.

I have met with Guru Nanak, the Embodiment of the Holy Saints. When the drop of water merges into the ocean, it cannot be distinguished as separate again. ||2||1||117||

Bilaaval, Fifth Mahalaa:

828

You are the all-powerful Cause of causes.

Please cover my faults, Lord of the Universe, O my Guru; I am a sinner - I seek the Sanctuary of Your Feet. ||1||Pause||

ਜੋ ਜੋ ਕੀਨੋ ਸੋ ਤੁਮ੍ਹ ਜਾਨਿਓ ਪੇਖਿਓ
ਠਉਰ ਨਾਹੀ ਕਛੁ ਢੀਠ ਮੁਕਰਨ ॥

ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹਰੋ
ਕੋਟਿ ਅਘਾ ਤੇਰੋ ਨਾਮ ਹਰਨ ॥੧॥

ਹਮਰੋ ਸਹਾਉ ਸਦਾ ਸਦ ਭੂਲਨ
ਤੁਮ੍ਹਰੋ ਬਿਰਦੁ ਪਤਿਤ ਉਧਰਨ ॥

ਕਰੁਣਾ ਮੈ ਕਿਰਪਾਲ ਕ੍ਰਿਪਾ
ਨਿਧਿ ਜੀਵਨ ਪਦ ਨਾਨਕ ਹਰਿ
ਦਰਸਨ ॥੨॥੨॥੧੯॥

ਬਿਲਾਵਲੁ ਮਹਲਾ ੫ ॥

ਐਸੀ ਕਿਰਪਾ ਮੋਹਿ ਕਰਹੁ ॥
ਸੰਤਹ ਚਰਣ ਹਮਾਰੋ ਮਾਥਾ ਨੈਨ
ਦਰਸੁ ਤਨਿ ਪੂਰਿ ਪਰਹੁ ॥੧॥
ਰਹਾਉ ॥

ਗੁਰ ਕੇ ਸਬਦੁ ਮੇਰੈ ਹੀਅਰੈ ਬਾਸੈ
ਹਰਿ ਨਾਮਾ ਮਨ ਸੰਗਿ ਧਰਹੁ ॥
ਤਸਕਰ ਪੰਚ ਨਿਵਾਰਹੁ ਠਾਕੁਰ
ਸਗਲੋ ਭਰਮਾ ਹੋਮਿ ਜਰਹੁ ॥੧॥

ਜੋ ਤੁਮ੍ਹ ਕਰਹੁ ਸੋਈ ਭਲ ਮਾਨੈ
ਭਾਵਨੁ ਦੁਬਿਧਾ ਦੂਰਿ ਟਰਹੁ ॥
ਨਾਨਕ ਕੇ ਪ੍ਰਭ ਤੁਮ ਹੀ
ਦਾਤੇ ਸੰਤਸੰਗਿ ਲੇ ਮੋਹਿ
ਉਧਰਹੁ ॥੨॥੩॥੧੯॥

ਬਿਲਾਵਲੁ ਮਹਲਾ ੫ ॥

ਐਸੀ ਦੀਖਿਆ ਜਨ ਸਿਉ ਮੰਗਾ ॥
ਤੁਮ੍ਹਰੋ ਧਿਆਨੁ ਤੁਮ੍ਹਾਰੋ ਰੰਗਾ ॥
ਤੁਮ੍ਹਰੀ ਸੇਵਾ ਤੁਮ੍ਹਾਰੇ ਅੰਗਾ ॥੧॥
ਰਹਾਉ ॥

Whatever we do, You see and know; there is no way
anyone can stubbornly deny this.

Your glorious radiance is great! So I have heard, O God.
Millions of sins are destroyed by Your Name. ||1||

It is my nature to make mistakes, forever and ever; it is
Your Natural Way to save sinners.

You are the embodiment of kindness, and the treasure of
compassion, O Merciful Lord; through the Blessed Vision
of Your Darshan, Nanak has found the state of redemption
in life. ||2||2||118||

Bilaaval, Fifth Mahalaa:

Bless me with such mercy, Lord,
that my forehead may touch the feet of the Saints, and my
eyes may behold the Blessed Vision of their Darshan, and
my body may fall at the dust of their feet. ||1||Pause||

May the Word of the Guru's Shabad abide within my heart,
and the Lord's Name be enshrined within my mind.

Drive out the five thieves, O my Lord and Master, and let
my doubts all burn like incense. ||1||

Whatever You do, I accept as good; I have driven out the
sense of duality.

You are Nanak's God, the Great Giver; in the
Congregation of the Saints, emancipate me. ||2||3||119||

Bilaaval, Fifth Mahalaa:

I ask for such advice from Your humble servants,
that I may meditate on You, and love You,
and serve You, and become part and parcel of Your Being.
||1||Pause||

ਜਨ ਕੀ ਟਹਲ ਸੰਭਾਖਨੁ ਜਨ ਸਿਉ
ਉਠਨੁ ਬੈਠਨੁ ਜਨ ਕੈ ਸੰਗਾ ॥

I serve His humble servants, and speak with them, and
abide with them.

ਜਨ ਚਰ ਰਜ ਮੁਖਿ ਮਾਥੈ ਲਾਗੀ
ਆਸਾ ਪੂਰਨ ਅਨੰਤ ਤਰੰਗਾ ॥੧॥

I apply the dust of the feet of His humble servants to my
face and forehead; my hopes, and the many waves of
desire, are fulfilled. ||1||

ਜਨ ਪਾਰਬ੍ਰਹਮ ਜਾ ਕੀ ਨਿਰਮਲ
ਮਹਿਮਾ ਜਨ ਕੇ ਚਰਨ ਤੀਰਥ ਕੋਟਿ
ਗੰਗਾ ॥

Immaculate and pure are the praises of the humble
servants of the Supreme Lord God; the feet of His
humble servants are equal to millions of sacred shrines of
pilgrimage.

ਜਨ ਕੀ ਧੂਰਿ ਕੀਓ ਮਜਨੁ
ਨਾਨਕ ਜਨਮ ਜਨਮ ਕੇ ਹਰੇ
ਕਲੰਗਾ ॥੨॥੪॥੧੨੦॥

Nanak bathes in the dust of the feet of His humble
servants; the sinful residues of countless incarnations have
been washed away. ||2||4||120||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਹਮ
ਬਾਰਿਕ ਤੁਮੁ ਪਿਤਾ ਕਿਰਪਾਲ ॥੧॥
ਰਹਾਉ ॥

If it pleases You, then cherish me.

O Supreme Lord God, Transcendent Lord, O True Guru, I
am Your child, and You are my Merciful Father. ||1||Pause||

ਮੋਹਿ ਨਿਰਗੁਣ ਗੁਣੁ ਨਾਹੀ ਕੋਈ
ਪਹੁਚਿ ਨ ਸਾਕਉ ਤੁਮ੍ਹਰੀ ਘਾਲ ॥
ਤੁਮ੍ਹਰੀ ਗਤਿ ਮਿਤਿ ਤੁਮ ਹੀ ਜਾਨਹੁ
ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥

I am worthless; I have no virtues at all. I cannot understand
Your actions.

You alone know Your state and extent. My soul, body and
property are all Yours. ||1||

ਅੰਤਰਜਾਮੀ ਪੁਰਖ ਸੁਆਮੀ
ਅਨਬੋਲਤ ਹੀ ਜਾਨਹੁ ਹਾਲ ॥
ਤਨੁ ਮਨੁ ਸੀਤਲੁ ਹੋਇ ਹਮਾਰੋ
ਨਾਨਕ ਪ੍ਰਭ ਜੀਉ ਨਦਰਿ
ਨਿਹਾਲ ॥੨॥੫॥੧੨੧॥

You are the Inner-knower, the Searcher of hearts, the
Primal Lord and Master; You know even what is unspoken.

My body and mind are cooled and soothed, O Nanak, by
God's Glance of Grace. ||2||5||121||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਰਾਖੁ ਸਦਾ ਪ੍ਰਭ ਅਪਨੈ ਸਾਥ ॥
ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ
ਬਿਨੁ ਜੀਵਨੁ ਸਗਲ ਅਕਾਥ ॥੧॥
ਰਹਾਉ ॥

Keep me with You forever, O God.

You are my Beloved, the Enticer of my mind; without You,
my life is totally useless. ||1||Pause||

ਰੰਕ ਤੇ ਰਾਉ ਕਰਤ ਖਿਨ ਭੀਤਰਿ
ਪ੍ਰਭੁ ਮੇਰੇ ਅਨਾਥ ਕੇ ਨਾਥ ॥

ਜਲਤ ਅਗਨਿ ਮਹਿ ਜਨ ਆਪਿ
ਉਧਾਰੇ ਕਰਿ ਅਪੁਨੇ ਦੇ ਰਾਖੇ
ਹਾਥ ॥੧॥

ਸੀਤਲ ਸੁਖੁ ਪਾਇਓ ਮਨ ਤ੍ਰਿਪਤੇ
ਹਰਿ ਸਿਮਰਤ ਸ੍ਰਮ ਸਗਲੇ ਲਾਥ ॥

ਨਿਧਿ ਨਿਧਾਨ ਨਾਨਕ ਹਰਿ ਸੇਵਾ
ਅਵਰ ਸਿਆਨਪ ਸਗਲ ਅਕਾਥ ॥

੮੨੯

ਬਿਲਾਵਲੁ ਮਹਲਾ ੫ ॥

ਅਪਨੇ ਸੇਵਕ ਕਉ ਕਬਹੁ ਨ
ਬਿਸਾਰਹੁ ॥

ਉਰਿ ਲਾਗਹੁ ਸੁਆਮੀ ਪ੍ਰਭ ਮੇਰੇ
ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ
॥੧॥ ਰਹਾਉ ॥

ਪਤਿਤ ਪਾਵਨ ਪ੍ਰਭ ਬਿਰਦੁ ਤੁਮਾਰੋ
ਹਮਰੇ ਦੋਖ ਰਿਦੈ ਮਤ ਧਾਰਹੁ ॥

ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ
ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥

ਜਲ ਬਿਹੂਨ ਮੀਨ ਕਤ ਜੀਵਨ ਦੂਧ
ਬਿਨਾ ਰਹਨੁ ਕਤ ਬਾਰੋ ॥

ਜਨ ਨਾਨਕ ਪਿਆਸ ਚਰਨ
ਕਮਲਨੁ ਕੀ ਪੇਖਿ ਦਰਸੁ ਸੁਆਮੀ
ਸੁਖ ਸਾਰੋ ॥੨॥੧੨੩॥

ਬਿਲਾਵਲੁ ਮਹਲਾ ੫ ॥

ਆਗੈ ਪਾਛੈ ਕੁਸਲੁ ਭਇਆ ॥

ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ
ਪ੍ਰਭਿ ਕੀਨੀ ਮਇਆ ॥੧॥ ਰਹਾਉ ॥

In an instant, You transform the beggar into a king; O my
God, You are the Master of the masterless.

You save Your humble servants from the burning fire; You
make them Your own, and with Your Hand, You protect
them. ||1||

I have found peace and cool tranquility, and my mind
is satisfied; meditating in remembrance on the Lord, all
struggles are ended.

Service to the Lord, O Nanak, is the treasure of treasures;
all other clever tricks are useless. ||2||6||122||

829

Bilaaval, Fifth Mahalaa:

Never forget Your servant, O Lord.

Hug me close in Your embrace, O God, my Lord and
Master; consider my primal love for You, O Lord of the
Universe. ||1||Pause||

It is Your Natural Way, God, to purify sinners; please do
not keep my errors in Your Heart.

You are my life, my breath of life, O Lord, my wealth and
peace; be merciful to me, and burn away the curtain of
egotism. ||1||

Without water, how can the fish survive? Without milk,
how can the baby survive?

Servant Nanak thirsts for the Lord's Lotus Feet; gazing
upon the Blessed Vision of his Lord and Master's Darshan,
he finds the essence of peace. ||2||7||123||

Bilaaval, Fifth Mahalaa:

Here, and hereafter, there is happiness.

The Perfect Guru has perfectly, totally saved me; the
Supreme Lord God has been kind to me. ||1||Pause||

ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ
ਦੂਖ ਦਰਦ ਸਗਲਾ ਮਿਟਿ ਗਇਆ ॥

The Lord, my Beloved, is pervading and permeating my mind and body; all my pains and sufferings are dispelled.

ਸਾਂਤਿ ਸਹਜ ਆਨਦ ਗੁਣ ਗਾਏ ਦੂਤ
ਦੁਸਟ ਸਭਿ ਹੋਏ ਖਇਆ ॥੧॥

In celestial peace, tranquility and bliss, I sing the Glorious Praises of the Lord; my enemies and adversaries have been totally destroyed. ||1||

ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ
ਕਰਿ ਕਿਰਪਾ ਅਪੁਨਾ ਕਰਿ ਲਇਆ ॥

God has not considered my merits and demerits; in His Mercy, He has made me His own.

ਅਤੁਲ ਬਡਾਈ ਅਚੁਤ
ਅਬਿਨਾਸੀ ਨਾਨਕੁ ਉਚਰੈ ਹਰਿ
ਕੀ ਜਇਆ ॥੨॥੮॥੧੨੪॥

Unweighable is the greatness of the immovable and imperishable Lord; Nanak proclaims the victory of the Lord. ||2||8||124||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਬਿਨੁ ਭੈ ਭਗਤੀ ਤਰਨੁ ਕੈਸੇ ॥

Without the Fear of God, and devotional worship, how can anyone cross over the world-ocean?

ਕਰਹੁ ਅਨੁਗ੍ਰਹੁ ਪਤਿਤ ਉਧਾਰਨੁ ਰਾਖੁ
ਸੁਆਮੀ ਆਪ ਭਰੋਸੇ ॥੧॥ ਰਹਾਉ ॥

Be kind to me, O Saving Grace of sinners; preserve my faith in You, O my Lord and Master. ||1||Pause||

ਸਿਮਰਨੁ ਨਹੀ ਆਵਤ ਫਿਰਤ ਮਦ
ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥

The mortal does not remember the Lord in meditation; he wanders around intoxicated by egotism; he is engrossed in corruption like a dog.

ਅਉਧ ਬਿਹਾਵਤ ਅਧਿਕ ਮੋਹਾਵਤ
ਪਾਪ ਕਮਾਵਤ ਬੁਭੇ ਐਸੇ ॥੧॥

Utterly cheated, his life is slipping away; committing sins, he is sinking away. ||1||

ਸਰਨਿ ਦੁਖ ਭੰਜਨੁ ਪੁਰਖ ਨਿਰੰਜਨੁ
ਸਾਧੂ ਸੰਗਤਿ ਰਵਣੁ ਜੈਸੇ ॥

I have come to Your Sanctuary, Destroyer of pain; O Primal Immaculate Lord, may I dwell upon You in the Saadh Sangat, the Company of the Holy.

ਕੇਸਵ ਕਲੇਸ ਨਾਸ ਅਘ ਖੰਡਨ ਨਾਨਕ
ਜੀਵਤ ਦਰਸ ਦਿਸੇ ॥੨॥੯॥੧੨੫॥

O Lord of beautiful hair, Destroyer of pain, Eradicator of sins, Nanak lives, gazing upon the Blessed Vision of Your Darshan. ||2||9||125||

ਰਾਗੁ ਬਿਲਾਵਲੁ ਮਹਲਾ ੫ ਦੁਪਦੇ
ਘਰੁ ੯

Raag Bilaaval, Fifth Mahalaa, Du-Padas,
Ninth House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਆਪਹਿ ਮੇਲਿ ਲਏ ॥

He Himself merges us with Himself.

ਜਬ ਤੇ ਸਰਨਿ ਤੁਮਾਰੀ ਆਏ ਤਬ
ਤੇ ਦੋਖ ਗਏ ॥੧॥ ਰਹਾਉ ॥

When I came to Your Sanctuary, my sins vanished.
||1||Pause||

ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ
ਸਾਧਹ ਸਰਨ ਪਏ ॥

ਜਪਿ ਜਪਿ ਨਾਮੁ ਤੁਮਾਰੇ ਪ੍ਰੀਤਮ
ਤਨ ਤੇ ਰੋਗ ਖਏ ॥੧॥

ਮਹਾ ਮੁਗਧ ਅਜਾਨ ਅਗਿਆਨੀ
ਰਾਖੇ ਧਾਰਿ ਦਏ ॥

ਕਹੁ ਨਾਨਕ ਗੁਰੁ ਪੂਰਾ ਭੇਟਿਓ
ਆਵਨ ਜਾਨ ਰਹੇ ॥੨॥੧॥੧੨੬॥

ਬਿਲਾਵਲੁ ਮਹਲਾ ੫ ॥

ਜੀਵਉ ਨਾਮੁ ਸੁਨੀ ॥

ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ
ਮੇਰੀ ਆਸ ਪੁਨੀ ॥੧॥ ਰਹਾਉ ॥

ਪੀਰ ਗਈ ਬਾਧੀ ਮਨਿ ਧੀਰਾ
ਮੋਹਿਓ ਅਨਦ ਧੁਨੀ ॥

ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ
ਰਹਨੁ ਨ ਜਾਇ ਖਿਨੀ ॥੧॥

੮੩੦

ਅਨਿਕ ਭਗਤ ਅਨਿਕ ਜਨ ਤਾਰੇ
ਸਿਮਰਹਿ ਅਨਿਕ ਮੁਨੀ ॥

ਅੰਧੁਲੇ ਟਿਕ ਨਿਰਧਨ ਧਨੁ
ਪਾਇਓ ਪ੍ਰਭ ਨਾਨਕ ਅਨਿਕ
ਗੁਨੀ ॥੨॥੨॥੧੨੭॥

ਰਾਗੁ ਬਿਲਾਵਲੁ ਮਹਲਾ ੫ ਘਰੁ ੧੩
ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਮੋਹਨ ਨੀਦ ਨ ਆਵੈ ਹਾਵੈ ਹਾਰ
ਕਜਰ ਬਸਤ੍ਰੁ ਅਭਰਨ ਕੀਨੇ ॥

ਉਡੀਨੀ ਉਡੀਨੀ ਉਡੀਨੀ ॥

Renouncing egotistical pride and other anxieties, I have
sought the Sanctuary of the Holy Saints.

Chanting, meditating on Your Name, O my Beloved,
disease is eradicated from my body. ||1||

Even utterly foolish, ignorant and thoughtless persons
have been saved by the Kind Lord.

Says Nanak, I have met the Perfect Guru; my comings and
goings have ended. ||2||1||126||

Bilaaval, Fifth Mahalaa:

Hearing Your Name, I live.

When the Perfect Guru became pleased with me, then my
hopes were fulfilled. ||1||Pause||

Pain is gone, and my mind is comforted; the music of bliss
fascinates me.

The yearning to meet my Beloved God has welled up within
me. I cannot live without Him, even for an instant. ||1||

830

You have saved so many devotees, so many humble
servants; so many silent sages contemplate You.

The support of the blind, the wealth of the poor; Nanak has
found God, of endless virtues. ||2||2||127||

Raag Bilaaval, Fifth Mahalaa, Thirteenth House, Partaal:

One Universal Creator God.

By The Grace Of The True Guru:

O Enticing Lord, I cannot sleep; I sigh. I am adorned with
necklaces, gowns, ornaments and make-up.

I am sad, sad and depressed.

ਕਬ ਘਰਿ ਆਵੈ ਰੀ ॥੧॥ ਰਹਾਉ ॥

When will You come home? ||1||Pause||

ਸਰਨਿ ਸੁਹਾਗਨਿ ਚਰਨ ਸੀਸੁ
ਧਰਿ ॥

I seek the Sanctuary of the happy soul-brides; I place my head upon their feet.

ਲਾਲਨੁ ਮੋਹਿ ਮਿਲਾਵਹੁ ॥

Unite me with my Beloved.

ਕਬ ਘਰਿ ਆਵੈ ਰੀ ॥੧॥

When will He come to my home? ||1||

ਸੁਨਹੁ ਸਹੇਰੀ ਮਿਲਨ ਬਾਤ ਕਹਉ
ਸਗਰੋ ਅਹੰ ਮਿਟਾਵਹੁ ਤਉ ਘਰ ਹੀ
ਲਾਲਨੁ ਪਾਵਹੁ ॥

Listen, my companions: tell me how to meet Him.
Eradicate all egotism, and then you shall find your Beloved Lord within the home of your heart.

ਤਬ ਰਸ ਮੰਗਲ ਗੁਨ ਗਾਵਹੁ ॥

Then, in delight, you shall sing the songs of joy and praise.

ਆਨਦ ਰੂਪ ਧਿਆਵਹੁ ॥

Meditate on the Lord, the embodiment of bliss.

ਨਾਨਕੁ ਦੁਆਰੈ ਆਇਓ ॥

O Nanak, I came to the Lord's Door,

ਤਉ ਮੈ ਲਾਲਨੁ ਪਾਇਓ ਰੀ ॥੨॥

and then, I found my Beloved. ||2||

ਮੋਹਨ ਰੂਪੁ ਦਿਖਾਵੈ ॥

The Enticing Lord has revealed His form to me,
and now, sleep seems sweet to me.

ਅਬ ਮੋਹਿ ਨੀਦ ਸੁਹਾਵੈ ॥

My thirst is totally quenched,

ਸਭ ਮੇਰੀ ਤਿਖਾ ਬੁਝਾਨੀ ॥

and now, I am absorbed in celestial bliss.

ਅਬ ਮੈ ਸਹਜਿ ਸਮਾਨੀ ॥

How sweet is the story of my Husband Lord.

ਮੀਠੀ ਪਿਰਹਿ ਕਹਾਨੀ ॥

ਮੋਹਨੁ ਲਾਲਨੁ ਪਾਇਓ ਰੀ ॥

I have found my Beloved, Enticing Lord. ||Second
Pause||1||128||

ਰਹਾਉ ਦੂਜਾ ॥੧॥੧੨੮॥

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਮੇਰੀ ਅਹੰ ਜਾਇ ਦਰਸਨ ਪਾਵਤ ਹੇ ॥

My ego is gone; I have obtained the Blessed Vision of the Lord's Darshan.

ਰਾਚਹੁ ਨਾਥ ਹੀ ਸਹਾਈ ਸੰਤਨਾ ॥

I am absorbed in my Lord and Master, the help and support of the Saints.

ਅਬ ਚਰਨ ਗਹੇ ॥੧॥ ਰਹਾਉ ॥

Now, I hold tight to His Feet. ||1||Pause||

ਆਹੇ ਮਨ ਅਵਰੁ ਨ ਭਾਵੈ ਚਰਨਾਵੈ
ਚਰਨਾਵੈ ਉਲਝਿਓ ਅਲਿ ਮਕਰੰਦ
ਕਮਲ ਜਿਉ ॥

My mind longs for Him, and does not love any other. I am totally absorbed, in love with His Lotus Feet, like the bumble bee attached to the honey of the lotus flower.

ਅਨ ਰਸ ਨਹੀ ਚਾਹੈ ਏਕੈ ਹਰਿ
ਲਾਹੈ ॥੧॥

I do not desire any other taste; I seek only the One Lord. ||1||

ਅਨ ਤੇ ਟੂਟੀਐ ਰਿਖ ਤੇ ਛੂਟੀਐ ॥

I have broken away from the others, and I have been released from the Messenger of Death.

ਮਨ ਹਰਿ ਰਸ ਘੂਟੀਐ ਸੰਗਿ ਸਾਧੂ
ਉਲਟੀਐ ॥

O mind, drink in the subtle essence of the Lord; join the Saadh Sangat, the Company of the Holy, and turn away from the world.

ਅਨ ਨਾਹੀ ਨਾਹੀ ਰੇ ॥

There is no other, none other than the Lord.

ਨਾਨਕ ਪ੍ਰੀਤਿ ਚਰਨ ਚਰਨ
ਹੇ ॥੨॥੨॥੧੨੯॥

O Nanak, love the Feet, the Feet of the Lord. ||2||2||129||

ਰਾਗੁ ਬਿਲਾਵਲੁ ਮਹਲਾ ੯ ਦੁਪਦੇ
ੴ ਸਤਿਗੁਰ ਪ੍ਰਸਾਦਿ ॥

Raag Bilaaval, Ninth Mahalaa, Du-Padas:

One Universal Creator God.

By The Grace Of The True Guru:

ਦੁਖ ਹਰਤਾ ਹਰਿ ਨਾਮੁ ਪਛਾਨੋ ॥

The Name of the Lord is the Dispeller of sorrow - realize this.

ਅਜਾਮਲੁ ਗਨਿਕਾ ਜਿਹ ਸਿਮਰਤ
ਮੁਕਤ ਭਏ ਜੀਅ ਜਾਨੋ ॥੧॥
ਰਹਾਉ ॥

Remembering Him in meditation, even Ajaamal the robber and Ganikaa the prostitute were liberated; let your soul know this. ||1||Pause||

ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ
ਜਬ ਹੀ ਰਾਮੁ ਬਖਾਨੋ ॥

The elephant's fear was taken away in an instant, as soon as he chanted the Lord's Name.

ਨਾਰਦ ਕਹਤ ਸੁਨਤ ਧੂਅ
ਬਾਰਿਕ ਭਜਨ ਮਾਹਿ
ਲਪਟਾਨੋ ॥੧॥

Listening to Naarad's teachings, the child Dhroo was absorbed in deep meditation. ||1||

ਅਚਲ ਅਮਰ ਨਿਰਭੈ ਪਦੁ ਪਾਇਓ
ਜਗਤ ਜਾਹਿ ਹੈਰਾਨੋ ॥

He obtained the immovable, eternal state of fearlessness, and all the world was amazed.

ਨਾਨਕ ਕਹਤ ਭਗਤ ਰਛਕ
ਹਰਿ ਨਿਕਟਿ ਤਾਹਿ ਤੁਮ
ਮਾਨੋ ॥੨॥੧॥

Says Nanak, the Lord is the Saving Grace and the Protector of His devotees; believe it - He is close to you. ||2||1||

ਬਿਲਾਵਲੁ ਮਹਲਾ ੯ ॥

Bilaaval, Ninth Mahalaa:

ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥

Without the Name of the Lord, you shall only find pain.

ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ
ਇਹੁ ਭੇਦੁ ਬਤਾਵੈ ॥੧॥ ਰਹਾਉ ॥

Without devotional worship, doubt is not dispelled; the Guru has revealed this secret. ||1||Pause||

ਕਹਾ ਭਇਓ ਤੀਰਥ ਬ੍ਰਤ ਕੀਏ
ਰਾਮ ਸਰਨਿ ਨਹੀ ਆਵੈ ॥

Of what use are sacred shrines of pilgrimage, if one does not enter the Sanctuary of the Lord?

੮੩੧

ਜੇਗ ਜਗ ਨਿਹਫਲ ਤਿਹ ਮਾਨਉ ਜੋ
ਪ੍ਰਭ ਜਸੁ ਬਿਸਰਾਵੈ ॥੧॥

ਮਾਨ ਮੋਹ ਦੋਨੋ ਕਉ ਪਰਹਰਿ
ਗੋਬਿੰਦ ਕੇ ਗੁਨ ਗਾਵੈ ॥

ਕਹੁ ਨਾਨਕ ਇਹ ਬਿਧਿ ਕੇ ਪ੍ਰਾਨੀ
ਜੀਵਨ ਮੁਕਤਿ ਕਹਾਵੈ ॥੨॥੨॥

ਬਿਲਾਵਲੁ ਮਹਲਾ ੯ ॥

ਜਾ ਮੈ ਭਜਨੁ ਰਾਮ ਕੋ ਨਾਹੀ ॥
ਤਿਹ ਨਰ ਜਨਮੁ ਅਕਾਰਥੁ ਖੋਇਆ
ਯਹ ਰਾਖਹੁ ਮਨ ਮਾਹੀ ॥੧॥
ਰਹਾਉ ॥

ਤੀਰਥ ਕਰੈ ਬ੍ਰੁਤ ਫੁਨਿ ਰਾਖੈ ਨਹ
ਮਨੁਆ ਬਸਿ ਜਾ ਕੇ ॥

ਨਿਹਫਲ ਧਰਮੁ ਤਾਹਿ ਤੁਮ ਮਾਨਹੁ
ਸਾਚੁ ਕਹਤ ਮੈ ਯਾ ਕਉ ॥੧॥

ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ
ਨਾਹਿ ਤਿਹ ਪਾਨੀ ॥

ਤੈਸੇ ਹੀ ਤੁਮ ਤਾਹਿ ਪਛਾਨਹੁ
ਭਗਤਿ ਹੀਨ ਜੋ ਪ੍ਰਾਨੀ ॥੨॥

ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ
ਯਹ ਭੇਦੁ ਬਤਾਵੈ ॥

ਕਹੁ ਨਾਨਕ ਸੋਈ ਨਰੁ ਗਰੂਆ ਜੋ
ਪ੍ਰਭ ਕੇ ਗੁਨ ਗਾਵੈ ॥੩॥੩॥

ਬਿਲਾਵਲੁ ਅਸਟਪਦੀਆ ਮਹਲਾ ੧
ਘਰੁ ੧੦

ੴ ਸਤਿਗੁਰ ਪ੍ਰਸਾਦਿ ॥

ਨਿਕਟਿ ਵਸੈ ਦੇਖੈ ਸਭੁ ਸੋਈ ॥

831

Know that Yoga and sacrificial feasts are fruitless, if one forgets the Praises of God. ||1||

One who lays aside both pride and attachment, sings the Glorious Praises of the Lord of the Universe.

Says Nanak, the mortal who does this is said to be 'jivan mukta' - liberated while yet alive. ||2||2||

Bilaaval, Ninth Mahalaa:

There is no meditation on the Lord within him.

That man wastes his life uselessly - keep this in mind. ||1||Pause||

He bathes at sacred shrines of pilgrimage, and adheres to fasts, but he has no control over his mind.

Know that such religion is useless to him. I speak the Truth for his sake. ||1||

It's like a stone, kept immersed in water; still, the water does not penetrate it.

So, understand it: that mortal being who lacks devotional worship is just like that. ||2||

In this Dark Age of Kali Yuga, liberation comes from the Naam. The Guru has revealed this secret.

Says Nanak, he alone is a great man, who sings the Praises of God. ||3||3||

Bilaaval, Ashtapadees, First Mahalaa,
Tenth House:

One Universal Creator God.

By The Grace Of The True Guru:

He dwells close at hand, and sees all,

ਗੁਰਮੁਖਿ ਵਿਰਲਾ ਬੂਝੈ ਕੋਈ ॥	but how rare is the Gurmukh who understands this.
ਵਿਣੁ ਭੈ ਪਇਐ ਭਗਤਿ ਨ ਹੋਈ ॥	Without the Fear of God, there is no devotional worship.
ਸਬਦਿ ਰਤੇ ਸਦਾ ਸੁਖੁ ਹੋਈ ॥੧॥	Imbued with the Word of the Shabad, eternal peace is attained. 1
ਐਸਾ ਗਿਆਨੁ ਪਦਾਰਥੁ ਨਾਮੁ ॥	Such is the spiritual wisdom, the treasure of the Naam;
ਗੁਰਮੁਖਿ ਪਾਵਸਿ ਰਸਿ ਰਸਿ ਮਾਨੁ	obtaining it, the Gurmukhs enjoy the subtle essence of this
॥੧॥ ਰਹਾਉ ॥	nectar. 1 Pause
ਗਿਆਨੁ ਗਿਆਨੁ ਕਥੈ ਸਭੁ ਕੋਈ ॥	Everyone talks about spiritual wisdom and spiritual
ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥	knowledge.
ਕਥਿ ਕਹਣੈ ਤੇ ਰਹੈ ਨ ਕੋਈ ॥	Talking, talking, they argue, and suffer.
ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥	No one can stop talking and discussing it.
	Without being imbued with the subtle essence, there is no
	liberation. 2
ਗਿਆਨੁ ਧਿਆਨੁ ਸਭੁ ਗੁਰ ਤੇ	Spiritual wisdom and meditation all come from the Guru.
ਹੋਈ ॥	
ਸਾਚੀ ਰਹਤ ਸਾਚਾ ਮਨਿ ਸੋਈ ॥	Through the lifestyle of Truth, the True Lord comes to
	dwell in the mind.
ਮਨਮੁਖ ਕਥਨੀ ਹੈ ਪਰੁ ਰਹਤ ਨ	The self-willed manmukh talks about it, but does not
ਹੋਈ ॥	practice it.
ਨਾਵਹੁ ਭੂਲੇ ਥਾਉ ਨ ਕੋਈ ॥੩॥	Forgetting the Name, he finds no place of rest. 3
ਮਨੁ ਮਾਇਆ ਬੰਧਿਓ ਸਰ ਜਾਲਿ ॥	Maya has caught the mind in the trap of the whirlpool.
ਘਟਿ ਘਟਿ ਬਿਆਪਿ ਰਹਿਓ ਬਿਖੁ	Each and every heart is trapped by this bait of poison
ਨਾਲਿ ॥	and sin.
ਜੇ ਆਂਜੈ ਸੇ ਦੀਸੈ ਕਾਲਿ ॥	See that whoever has come, is subject to death.
ਕਾਰਜੁ ਸੀਧੋ ਰਿਦੈ ਸਮਾਲਿ ॥੪॥	Your affairs shall be adjusted, if you contemplate the Lord
	in your heart. 4
ਸੋ ਗਿਆਨੀ ਜਿਨਿ ਸਬਦਿ ਲਿਵ	He alone is a spiritual teacher, who lovingly focuses his
ਲਾਈ ॥	consciousness on the Word of the Shabad.
ਮਨਮੁਖਿ ਹਉਮੈ ਪਤਿ ਗਵਾਈ ॥	The self-willed, egotistical manmukh loses his honor.
ਆਪੇ ਕਰਤੈ ਭਗਤਿ ਕਰਾਈ ॥	The Creator Lord Himself inspires us to His devotional
	worship.

ਗੁਰਮੁਖਿ ਆਪੇ ਦੇ ਵਡਿਆਈ ॥੫॥	He Himself blesses the Gurmukh with glorious greatness. 5
ਰੈਣਿ ਅੰਧਾਰੀ ਨਿਰਮਲ ਜੋਤਿ ॥	The life-night is dark, while the Divine Light is immaculate.
ਨਾਮ ਬਿਨਾ ਝੂਠੇ ਕੁਚਲ ਕਛੇਤਿ ॥	Those who lack the Naam, the Name of the Lord, are false, filthy and untouchable.
ਬੇਦੁ ਪੁਕਾਰੈ ਭਗਤਿ ਸਰੋਤਿ ॥	The Vedas preach sermons of devotional worship.
ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥	Listening, hearing and believing, one beholds the Divine Light. 6
ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਮੰ ॥	The Shaastras and Simritees implant the Naam within.
ਗੁਰਮੁਖਿ ਸਾਂਤਿ ਉਤਮ ਕਰਾਮੰ ॥	The Gurmukh lives in peace and tranquility, doing deeds of sublime purity.
ਮਨਮੁਖਿ ਜੋਨੀ ਦੂਖ ਸਹਾਮੰ ॥	The self-willed manmukh suffers the pains of reincarnation.
ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥	His bonds are broken, enshrining the Name of the One Lord. 7
ਮੰਨੇ ਨਾਮੁ ਸਚੀ ਪਤਿ ਪੂਜਾ ॥	Believing in the Naam, one obtains true honor and adoration.
ਕਿਸੁ ਵੇਖਾ ਨਾਹੀ ਕੇ ਦੂਜਾ ॥	Who should I see? There is none other than the Lord.
ਦੇਖਿ ਕਹਉ ਭਾਵੈ ਮਨਿ ਸੋਇ ॥	I see, and I say, that He alone is pleasing to my mind.
ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥	Says Nanak, there is no other at all. 8 1

੮੩੨

ਬਿਲਾਵਲੁ ਮਹਲਾ ੧ ॥
 ਮਨ ਕਾ ਕਹਿਆ ਮਨਸਾ ਕਰੈ ॥
 ਇਹੁ ਮਨੁ ਪੁੰਨੁ ਪਾਪੁ ਉਚਰੈ ॥
 ਮਾਇਆ ਮਦਿ ਮਾਤੇ ਤ੍ਰਿਪਤਿ ਨ
 ਆਵੈ ॥
 ਤ੍ਰਿਪਤਿ ਮੁਕਤਿ ਮਨਿ ਸਾਚਾ
 ਭਾਵੈ ॥੧॥
 ਤਨੁ ਧਨੁ ਕਲਤੁ ਸਭੁ ਦੇਖੁ
 ਅਭਿਮਾਨਾ ॥
 ਬਿਨੁ ਨਾਵੈ ਕਿਛੁ ਸੰਗਿ ਨ ਜਾਨਾ
 ॥੧॥ ਰਹਾਉ ॥

832

Bilaaval, First Mahalaa:

The human acts according to the wishes of the mind.
 This mind feeds on virtue and vice.
 Intoxicated with the wine of Maya, satisfaction never comes.
 Satisfaction and liberation come, only to one whose mind is pleasing to the True Lord. ||1||
 Gazing upon his body, wealth, wife and all his possessions, he is proud.
 But without the Name of the Lord, nothing shall go along with him. ||1||Pause||

ਕੀਚਹਿ ਰਸ ਭੋਗ ਖੁਸੀਆ ਮਨ
ਕੇਰੀ ॥

ਧਨੁ ਲੋਕਾਂ ਤਨੁ ਭਸਮੈ ਢੇਰੀ ॥

ਖਾਕੂ ਖਾਕੂ ਰਲੈ ਸਭੁ ਫੈਲੁ ॥

ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥

ਗੀਤ ਰਾਗ ਘਨ ਤਾਲ ਸਿ ਕੂਰੇ ॥

ਤਿਹੁ ਗੁਣ ਉਪਜੈ ਬਿਨਸੈ ਦੂਰੇ ॥

ਦੂਜੀ ਦੁਰਮਤਿ ਦਰਦੁ ਨ ਜਾਇ ॥

ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥

ਧੋਤੀ ਉਜਲ ਤਿਲਕੁ ਗਲਿ ਮਾਲਾ ॥

ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥

ਨਾਮੁ ਵਿਸਾਰਿ ਮਾਇਆ ਮਦੁ
ਪੀਆ ॥

ਬਿਨੁ ਗੁਰ ਭਗਤਿ ਨਾਹੀ ਸੁਖੁ
ਥੀਆ ॥੪॥

ਸੂਕਰ ਸੁਆਨ ਗਰਧਤ ਮੰਜਾਰਾ ॥

ਪਸੁ ਮਲੇਛ ਨੀਚ ਚੰਡਾਲਾ ॥

ਗੁਰ ਤੇ ਮੁਹੁ ਫੇਰੇ ਤਿਨੁ ਜੋਨਿ
ਭਵਾਈਐ ॥

ਬੰਧਨਿ ਬਾਧਿਆ ਆਈਐ
ਜਾਈਐ ॥੫॥

ਗੁਰ ਸੇਵਾ ਤੇ ਲਹੈ ਪਦਾਰਥੁ ॥

ਹਿਰਦੈ ਨਾਮੁ ਸਦਾ ਕਿਰਤਾਰਥੁ ॥

ਸਾਚੀ ਦਰਗਹ ਪੂਛ ਨ ਹੋਇ ॥

He enjoys tastes, pleasures and joys in his mind.

But his wealth will pass on to other people, and his body will be reduced to ashes.

The entire expanse, like dust, shall mix with dust.

Without the Word of the Shabad, his filth is not removed. ||2||

The various songs, tunes and rhythms are false.

Trapped by the three qualities, people come and go, far from the Lord.

In duality, the pain of their evil-mindedness does not leave them.

But the Gurmukh is emancipated by taking the medicine, and singing the Glorious Praises of the Lord. ||3||

He may wear a clean loin-cloth, apply the ceremonial mark to his forehead, and wear a mala around his neck; but if there is anger within him, he is merely reading his part, like an actor in a play.

Forgetting the Naam, the Name of the Lord, he drinks in the wine of Maya.

Without devotional worship to the Guru, there is no peace. ||4||

The human is a pig, a dog, a donkey, a cat,

a beast, a filthy, lowly wretch, an outcast,

if he turns his face away from the Guru. He shall wander in reincarnation.

Bound in bondage, he comes and goes. ||5||

Serving the Guru, the treasure is found.

With the Naam in the heart, one always prospers.

And in the Court of the True Lord, you shall not be called to account.

ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥	One who obeys the Hukam of the Lord's Command, is approved at the Lord's Door. 6
ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥	Meeting the True Guru, one knows the Lord. Understanding the Hukam of His Command, one acts according to His Will.
ਹੁਕਮੁ ਪਛਾਣਿ ਸਚੈ ਦਰਿ ਵਾਸੁ ॥	Understanding the Hukam of His Command, he dwells in the Court of the True Lord.
ਕਾਲ ਬਿਕਾਲ ਸਬਦਿ ਭਏ ਨਾਸੁ ॥੭॥	Through the Shabad, death and birth are ended. 7
ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥	He remains detached, knowing that everything belongs to God.
ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥	He dedicates his body and mind unto the One who owns them.
ਨਾ ਓਹੁ ਆਵੈ ਨਾ ਓਹੁ ਜਾਇ ॥	He does not come, and he does not go.
ਨਾਨਕ ਸਾਚੇ ਸਾਚਿ ਸਮਾਇ ॥੮॥੨॥	O Nanak, absorbed in Truth, he merges in the True Lord. 8 2

ਬਿਲਾਵਲੁ ਮਹਲਾ ੩ ਅਸਟਪਦੀ
ਘਰੁ ੧੦

ੴ ਸਤਿਗੁਰੁ ਪ੍ਰਸਾਦਿ ॥

ਜਗੁ ਕਉਆ ਮੁਖਿ ਚੁੰਚ ਗਿਆਨੁ ॥

ਅੰਤਰਿ ਲੋਭੁ ਝੂਠੁ ਅਭਿਮਾਨੁ ॥

ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥

ਸਤਿਗੁਰ ਸੇਵਿ ਨਾਮੁ ਵਸੈ ਮਨਿ
ਚੀਤਿ ॥

ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ
ਨਾਵੈ ਹੋਰ ਝੂਠੁ ਪਰੀਤਿ ॥੧॥
ਰਹਾਉ ॥

ਗੁਰਿ ਕਹਿਆ ਸਾ ਕਾਰ ਕਮਾਵਹੁ ॥

ਸਬਦੁ ਚੀਨ੍ ਸਹਜ ਘਰਿ ਆਵਹੁ ॥

Bilaaval, Third Mahalaa, Ashtapadees,
Tenth House:

One Universal Creator God.

By The Grace Of The True Guru:

The world is like a crow; with its beak, it croaks spiritual wisdom.

But deep within there is greed, falsehood and pride.

Without the Name of the Lord, your thin outer covering shall wear off, you fool. ||1||

Serving the True Guru, the Naam shall dwell in your conscious mind.

Meeting with the Guru, the Name of the Lord comes to mind. Without the Name, other loves are false. ||1||Pause||

So do that work, which the Guru tells you to do.

Contemplating the Word of the Shabad, you shall come to the home of celestial bliss.

ਸਾਚੈ ਨਾਇ ਵਡਾਈ ਪਾਵਹੁ ॥੨॥

Through the True Name, you shall obtain glorious greatness. ||2||

ਆਪਿ ਨ ਬੂਝੈ ਲੋਕ ਬੁਝਾਵੈ ॥

One who does not understand his own self, but still tries to instruct others,

ਮਨ ਕਾ ਅੰਧਾ ਅੰਧੁ ਕਮਾਵੈ ॥

is mentally blind, and acts in blindness.

ਦਰੁ ਘਰੁ ਮਹਲੁ ਠਉਰੁ ਕੈਸੇ
ਪਾਵੈ ॥੩॥

How can he ever find a home and a place of rest, in the Mansion of the Lord's Presence? ||3||

ਹਰਿ ਜੀਉ ਸੇਵੀਐ ਅੰਤਰਜਾਮੀ ॥

Serve the Dear Lord, the Inner-knower, the Searcher of hearts;

ਘਟ ਘਟ ਅੰਤਰਿ ਜਿਸ ਕੀ ਜੋਤਿ
ਸਮਾਨੀ ॥

deep within each and every heart, His Light is shining forth.

ਤਿਸੁ ਨਾਲਿ ਕਿਆ ਚਲੈ
ਪਹਨਾਮੀ ॥੪॥

How can anyone hide anything from Him? ||4||

੮੩੩

833

ਸਾਚਾ ਨਾਮੁ ਸਾਚੈ ਸਬਦਿ ਜਾਨੈ ॥

The True Name is known through the True Word of the Shabad.

ਆਪੈ ਆਪੁ ਮਿਲੈ ਚੁਕੈ ਅਭਿਮਾਨੈ ॥

The Lord Himself meets that one who eradicates egotistical pride.

ਗੁਰਮੁਖਿ ਨਾਮੁ ਸਦਾ ਸਦਾ
ਵਖਾਨੈ ॥੫॥

The Gurmukh chants the Naam, forever and ever. ||5||

ਸਤਿਗੁਰਿ ਸੇਵੀਐ ਦੂਜੀ ਦੁਰਮਤਿ
ਜਾਈ ॥

Serving the True Guru, duality and evil-mindedness are taken away.

ਅਉਗਣ ਕਾਟਿ ਪਾਪਾ ਮਤਿ
ਖਾਈ ॥

Guilty mistakes are erased, and the sinful intellect is cleansed.

ਕੰਚਨ ਕਾਇਆ ਜੋਤੀ ਜੋਤਿ
ਸਮਾਈ ॥੬॥

One's body sparkles like gold, and one's light merges into the Light. ||6||

ਸਤਿਗੁਰਿ ਮਿਲਿਐ ਵਡੀ
ਵਡਿਆਈ ॥

Meeting with the True Guru, one is blessed with glorious greatness.

ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥

Pain is taken away, and the Naam comes to dwell within the heart.

ਨਾਮਿ ਰਤੇ ਸਦਾ ਸੁਖੁ ਪਾਈ ॥੭॥

Imbued with the Naam, one finds eternal peace. ||7||

ਗੁਰਮਤਿ ਮਾਨਿਆ ਕਰਣੀ ਸਾਰੁ ॥

Obeying the Guru's instructions, one's actions are purified.

ਗੁਰਮਤਿ ਮਾਨਿਆ ਮੋਖ ਦੁਆਰੁ ॥

Obeying the Guru's Instructions, one finds the state of salvation.

ਨਾਨਕ ਗੁਰਮਤਿ ਮਾਨਿਆ ਪਰਵਾਰੈ
ਸਾਧਾਰੁ ॥੮॥੧॥੩॥

O Nanak, those who follow the Guru's Teachings are saved, along with their families. ||8||1||3||

ਬਿਲਾਵਲੁ ਮਹਲਾ ੪ ਅਸਟਪਦੀਆ
ਘਰੁ ੧੧

Bilaaval, Fourth Mahalaa, Ashtapadees,
Eleventh House:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਆਪੈ ਆਪੁ ਖਾਇ ਹਉ ਮੈਟੈ
ਅਨਦਿਨੁ ਹਰਿ ਰਸ ਗੀਤ
ਗਵਈਆ ॥

One who eliminates his self-centeredness, and eradicates his ego, night and day sings the songs of the Lord's Love.

ਗੁਰਮੁਖਿ ਪਰਚੈ ਕੰਚਨ
ਕਾਇਆ ਨਿਰਭਉ ਜੋਤੀ ਜੋਤਿ
ਮਿਲਈਆ ॥੧॥

The Gurmukh is inspired, his body is golden, and his light merges into the Light of the Fearless Lord. ||1||

ਮੈ ਹਰਿ ਹਰਿ ਨਾਮੁ ਅਧਾਰੁ
ਰਮਈਆ ॥

I take the Support of the Name of the Lord, Har, Har.

ਖਿਨੁ ਪਲੁ ਰਹਿ ਨ ਸਕਉ ਬਿਨੁ
ਨਾਵੈ ਗੁਰਮੁਖਿ ਹਰਿ ਹਰਿ ਪਾਠ
ਪੜਈਆ ॥੧॥ ਰਹਾਉ ॥

I cannot live, for a moment, even for an instant, without the Name of the Lord; the Gurmukh reads the Sermon of the Lord, Har, Har. ||1||Pause||

ਏਕੁ ਗਿਰਹੁ ਦਸ ਦੁਆਰ ਹੈ ਜਾ
ਕੇ ਅਹਿਨਿਸਿ ਤਸਕਰ ਪੰਚ ਚੋਰ
ਲਗਈਆ ॥

In the one house of the body, there are ten gates; night and day, the five thieves break in.

ਧਰਮੁ ਅਰਥੁ ਸਭੁ ਹਿਰਿ ਲੇ
ਜਾਵਹਿ ਮਨਮੁਖ ਅੰਧਲੇ ਖਬਰਿ ਨ
ਪਈਆ ॥੨॥

They steal the entire wealth of one's Dharmic faith, but the blind, self-willed manmukh does not know it. ||2||

ਕੰਚਨ ਕੋਟੁ ਬਹੁ ਮਾਣਕਿ ਭਰਿਆ
ਜਾਗੇ ਗਿਆਨ ਤਤਿ ਲਿਵ
ਲਈਆ ॥

The fortress of the body is overflowing with gold and jewels; when it is awakened by spiritual wisdom, one enshrines love for the essence of reality.

ਤਸਕਰ ਹੇਰੂ ਆਇ ਲੁਕਾਨੇ ਗੁਰ ਕੈ
ਸਬਦਿ ਪਕੜਿ ਬੰਧਿ ਪਈਆ ॥੩॥

The thieves and robbers hide out in the body; through the Word of the Guru's Shabad, they are arrested and locked up. ||3||

ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ
ਸਬਦੁ ਗੁਰੁ ਪਾਰਿ ਲੰਘਈਆ ॥

The Name of the Lord, Har, Har, is the boat, and the Word of the Guru's Shabad is the boatman, to carry us across.

ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ
ਤਸਕਰੁ ਚੋਰੁ ਲਗਈਆ ॥੪॥

The Messenger of Death, the tax collector, does not even come close, and no thieves or robbers can plunder you. ||4||

ਹਰਿ ਗੁਣ ਗਾਵੈ ਸਦਾ ਦਿਨੁ ਰਾਤੀ
ਮੈ ਹਰਿ ਜਸੁ ਕਹਤੇ ਅੰਤੁ ਨ
ਲਹੀਆ ॥

I continuously sing the Glorious Praises of the Lord, day and night; singing the Lord's Praises, I cannot find His limits.

ਗੁਰਮੁਖਿ ਮਨੁਆ ਇਕਤੁ ਘਰਿ
ਆਵੈ ਮਿਲਉ ਗੋਪਾਲ ਨੀਸਾਨੁ
ਬਜਈਆ ॥੫॥

The mind of the Gurmukh returns to its own home; it meets the Lord of the Universe, to the beat of the celestial drum. ||5||

ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ
ਸ੍ਰਵਨ ਬਾਣੀ ਗੁਰ ਸਬਦੁ
ਸੁਣਈਆ ॥

Gazing upon the Blessed Vision of His Darshan with my eyes, my mind is satisfied; with my ears, I listen to the Guru's Bani, and the Word of His Shabad.

ਸੁਨਿ ਸੁਨਿ ਆਤਮ ਦੇਵ ਹੈ ਭੀਨੇ
ਰਸਿ ਰਸਿ ਰਾਮ ਗੋਪਾਲ
ਰਵਈਆ ॥੬॥

Listening, listening, my soul is softened, delighted by His subtle essence, chanting the Name of the Lord of the Universe. ||6||

ਤ੍ਰੈ ਗੁਣ ਮਾਇਆ ਮੋਹਿ ਵਿਆਪੇ
ਤੁਰੀਆ ਗੁਣੁ ਹੈ ਗੁਰਮੁਖਿ
ਲਹੀਆ ॥

In the grip of the three qualities, they are engrossed in love and attachment to Maya; only as Gurmukh do they find the absolute quality, absorption in bliss.

ਏਕ ਦ੍ਰਿਸਟਿ ਸਭ ਸਮ ਕਰਿ
ਜਾਣੈ ਨਦਰੀ ਆਵੈ ਸਭੁ ਬ੍ਰਹਮੁ
ਪਸਰਈਆ ॥੭॥

With a single, impartial eye, look upon all alike, and see God pervading all. ||7||

ਰਾਮ ਨਾਮੁ ਹੈ ਜੋਤਿ ਸਬਾਈ
ਗੁਰਮੁਖਿ ਆਪੇ ਅਲਖੁ ਲਖਈਆ ॥

The Light of the Lord's Name permeates all; the Gurmukh knows the unknowable.

ਨਾਨਕ ਦੀਨ ਦਇਆਲ ਭਏ
ਹੈ ਭਗਤਿ ਭਾਇ ਹਰਿ ਨਾਮਿ
ਸਮਈਆ ॥੮॥੧॥੪॥

O Nanak, the Lord has become merciful to the meek; through loving adoration, he merges in the Lord's Name. ||8||1||4||

ਬਿਲਾਵਲੁ ਮਹਲਾ ੪ ॥

Bilaaval, Fourth Mahalaa:

ਹਰਿ ਹਰਿ ਨਾਮੁ ਸੀਤਲ ਜਲੁ
ਧਿਆਵਹੁ ਹਰਿ ਚੰਦਨ ਵਾਸੁ ਸੁਗੰਧ
ਗੰਧਈਆ ॥

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree.

੮੩੪

834

ਮਿਲਿ ਸਤਸੰਗਤਿ ਪਰਮ ਪਦੁ
ਪਾਇਆ ਮੈ ਹਿਰਡ ਪਲਾਸ ਸੰਗਿ
ਹਰਿ ਬੁਹੀਆ ॥੧॥

Joining the Society of the Saints, I have obtained the
supreme status. I am just a castor-oil tree, made fragrant by
their association. ||1||

ਜਪਿ ਜਗੰਨਾਥ ਜਗਦੀਸ ਗੁਸਈਆ ॥

Meditate on the Lord of the Universe, the Master of the
world, the Lord of creation.

ਸਰਣਿ ਪਰੇ ਸੇਈ ਜਨ ਉਬਰੇ ਜਿਉ
ਪ੍ਰਹਿਲਾਦ ਉਧਾਰਿ ਸਮਈਆ ॥੧॥
ਰਹਾਉ ॥

Those humble beings who seek the Lord's Sanctuary are
saved, like Prahlada; they are emancipated and merge with
the Lord. ||1||Pause||

ਭਾਰ ਅਠਾਰਹ ਮਹਿ ਚੰਦਨੁ ਉਤਮ
ਚੰਦਨ ਨਿਕਟਿ ਸਭ ਚੰਦਨੁ ਹੁਈਆ ॥

Of all plants, the sandalwood tree is the most sublime.
Everything near the sandalwood tree becomes fragrant like
sandalwood.

ਸਾਕਤ ਕੂੜੇ ਉਭ ਸੁਕ ਹੂਏ
ਮਨਿ ਅਭਿਮਾਨੁ ਵਿਛੁੜਿ ਦੂਰਿ
ਗਈਆ ॥੨॥

The stubborn, false faithless cynics are dried up; their
egotistical pride separates them far from the Lord. ||2||

ਹਰਿ ਗਤਿ ਮਿਤਿ ਕਰਤਾ ਆਪੇ
ਜਾਣੈ ਸਭ ਬਿਧਿ ਹਰਿ ਹਰਿ ਆਪਿ
ਬਨਈਆ ॥

Only the Creator Lord Himself knows the state and
condition of everyone; the Lord Himself makes all the
arrangements.

ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ
ਜੋ ਧੁਰਿ ਲਿਖਿਆ ਸੁ ਮਿਟੈ ਨ
ਮਿਟਈਆ ॥੩॥

One who meets the True Guru is transformed into gold.
Whatever is pre-ordained, is not erased by erasing. ||3||

ਰਤਨ ਪਦਾਰਥ ਗੁਰਮਤਿ ਪਾਵੈ
ਸਾਗਰ ਭਗਤਿ ਭੰਡਾਰ ਖੁਲ੍ਹਈਆ ॥

The treasure of jewels is found in the ocean of the Guru's
Teachings. The treasure of devotional worship is opened
to me.

ਗੁਰ ਚਰਣੀ ਇਕ ਸਰਧਾ ਉਪਜੀ
ਮੈ ਹਰਿ ਗੁਣ ਕਹਤੇ ਤ੍ਰਿਪਤਿ ਨ
ਭਈਆ ॥੪॥

Focused on the Guru's Feet, faith wells up within me;
chanting the Glorious Praises of the Lord, I hunger for
more. ||4||

ਪਰਮ ਬੈਰਾਗੁ ਨਿਤ ਨਿਤ ਹਰਿ
ਧਿਆਏ ਮੈ ਹਰਿ ਗੁਣ ਕਹਤੇ
ਭਾਵਨੀ ਕਹੀਆ ॥

I am totally detached, continually, continuously meditating
on the Lord; chanting the Glorious Praises of the Lord, I
express my love for Him.

ਬਾਰ ਬਾਰ ਖਿਨੁ ਖਿਨੁ ਪਲੁ
ਕਹੀਐ ਹਰਿ ਪਾਰੁ ਨ ਪਾਵੈ ਪਰੈ
ਪਰਈਆ ॥੫॥

Time and time again, each and every moment and instant, I
express it. I cannot find the Lord's limits; He is the farthest
of the far. ||5||

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ
ਕਰਹੁ ਖਟੁ ਕਰਮ ਦ੍ਰਿੜਈਆ ॥

ਮਨਮੁਖ ਪਾਖੰਡਿ ਭਰਮਿ ਵਿਗੂੜੇ
ਲੋਭ ਲਹਰਿ ਨਾਵ ਭਾਰਿ
ਬੁਡਈਆ ॥੬॥

ਨਾਮੁ ਜਪਹੁ ਨਾਮੇ ਗਤਿ ਪਾਵਹੁ
ਸਿਮ੍ਰਿਤਿ ਸਾਸਤ੍ਰੁ ਨਾਮੁ
ਦ੍ਰਿੜਈਆ ॥

ਹਉਮੈ ਜਾਇ ਤ ਨਿਰਮਲੁ ਹੋਵੈ
ਗੁਰਮੁਖਿ ਪਰਚੈ ਪਰਮ ਪਦੁ
ਪਈਆ ॥੭॥

ਇਹੁ ਜਗੁ ਵਰਨੁ ਰੂਪੁ ਸਭੁ ਤੇਰਾ
ਜਿਤੁ ਲਾਵਹਿ ਸੇ ਕਰਮ
ਕਮਈਆ ॥

ਨਾਨਕ ਜੰਤ ਵਜਾਏ ਵਾਜਹਿ
ਜਿਤੁ ਭਾਵੈ ਤਿਤੁ ਰਾਹਿ
ਚਲਈਆ ॥੮॥੨॥੫॥

ਬਿਲਾਵਲੁ ਮਹਲਾ ੪ ॥

ਗੁਰਮੁਖਿ ਅਗਮ ਅਗੋਚਰੁ
ਧਿਆਇਆ ਹਉ ਬਲਿ ਬਲਿ
ਸਤਿਗੁਰ ਸਤਿ ਪੁਰਖਈਆ ॥

ਰਾਮ ਨਾਮੁ ਮੇਰੈ ਪ੍ਰਾਣਿ ਵਸਾਏ
ਸਤਿਗੁਰ ਪਰਸਿ ਹਰਿ ਨਾਮਿ
ਸਮਈਆ ॥੧॥

ਜਨ ਕੀ ਟੇਕ ਹਰਿ ਨਾਮੁ
ਟਿਕਈਆ ॥

ਸਤਿਗੁਰ ਕੀ ਧਰ ਲਾਗਾ ਜਾਵਾ
ਗੁਰ ਕਿਰਪਾ ਤੇ ਹਰਿ ਦਰੁ ਲਹੀਆ
॥੧॥ ਰਹਾਉ ॥

ਇਹੁ ਸਰੀਰੁ ਕਰਮ ਕੀ ਧਰਤੀ
ਗੁਰਮੁਖਿ ਮਥਿ ਮਥਿ ਤਤੁ ਕਢਈਆ ॥

The Shaastras, the Vedas and the Puraanas advise righteous actions, and the performance of the six religious rituals.

The hypocritical, self-willed manmukhs are ruined by doubt; in the waves of greed, their boat is heavily loaded, and it sinks. ||6||

So chant the Naam, the Name of the Lord, and through the Naam, find emancipation. The Simritees and Shaastras recommend the Naam.

Eradicating egotism, one becomes pure. The Gurmukh is inspired, and obtains the supreme status. ||7||

This world, with its colors and forms, is all Yours, O Lord; as You attach us, so do we do our deeds.

O Nanak, we are the instruments upon which He plays; as He wills, so is the path we take. ||8||2||5||

Bilaaval, Fourth Mahalaa:

The Gurmukh meditates on the Inaccessible, Unfathomable Lord. I am a sacrifice, a sacrifice to the True Guru, the True Primal Being.

He has brought the Lord's Name to dwell upon my breath of life; meeting with the True Guru, I am absorbed into the Lord's Name. ||1||

The Name of the Lord is the only Support of His humble servants.

I shall live under the protection of the True Guru. By Guru's Grace, I shall attain the Court of the Lord.
||1||Pause||

This body is the field of karma; the Gurmukhs plow and work it, and harvest the essence.

ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ
ਭਾਉ ਪਵੈ ਤਿਤੁ ਅਈਆ ॥੨॥

The priceless jewel of the Naam becomes manifest, and it pours into their vessels of love. ||2||

ਦਾਸਨਿ ਦਾਸ ਦਾਸ ਹੋਇ ਰਹੀਐ ਜੋ
ਜਨ ਰਾਮ ਭਗਤ ਨਿਜ ਭਈਆ ॥

Become the slave of the slave of the slave, of that humble being who has become the devotee of the Lord.

ਮਨੁ ਬੁਧਿ ਅਰਪਿ ਧਰਉ ਗੁਰ
ਆਗੈ ਗੁਰ ਪਰਸਾਦੀ ਮੈ ਅਕਥੁ
ਕਥਈਆ ॥੩॥

I dedicate my mind and intellect, and place them in offering before my Guru; by Guru's Grace, I speak the Unspoken. ||3||

ਮਨਮੁਖ ਮਾਇਆ ਮੋਹਿ ਵਿਆਪੇ
ਇਹੁ ਮਨੁ ਤ੍ਰਿਸਨਾ ਜਲਤ
ਤਿਖਈਆ ॥

The self-willed manmukhs are engrossed in attachment to Maya; their minds are thirsty, burning with desire.

ਗੁਰਮਤਿ ਨਾਮੁ ਅੰਮ੍ਰਿਤੁ ਜਲੁ
ਪਾਇਆ ਅਗਨਿ ਬੁਝੀ ਗੁਰ ਸਬਦਿ
ਬੁਝਈਆ ॥੪॥

Following the Guru's Teachings, I have obtained the Ambrosial Water of the Naam, and the fire has been put out. The Word of the Guru's Shabad has put it out. ||4||

ਇਹੁ ਮਨੁ ਨਾਚੈ ਸਤਿਗੁਰ ਆਗੈ
ਅਨਹਦ ਸਬਦ ਧੁਨਿ ਤੂਰ
ਵਜਈਆ ॥

This mind dances before the True Guru. The unstruck sound current of the Shabad resounds, vibrating the celestial melody.

੮੩੫

ਹਰਿ ਹਰਿ ਉਸਤਤਿ ਕਰੈ ਦਿਨੁ
ਰਾਤੀ ਰਖਿ ਰਖਿ ਚਰਣ ਹਰਿ ਤਾਲ
ਪੂਰਈਆ ॥੫॥

I praise the Lord, day and night, moving my feet to the beat of the drum. ||5||

ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ
ਰਸਾਲ ਰਸਿ ਸਬਦੁ ਰਵਈਆ ॥

Imbued with the Lord's Love, my mind sings His Praise, joyfully chanting the Shabad, the source of nectar and bliss.

ਨਿਜ ਘਰਿ ਧਾਰ ਚੁਐ ਅਤਿ
ਨਿਰਮਲ ਜਿਨਿ ਪੀਆ ਤਿਨ ਹੀ
ਸੁਖੁ ਲਹੀਆ ॥੬॥

The stream of immaculate purity flows through the home of the self within; one who drinks it in, finds peace. ||6||

ਮਨਹਠਿ ਕਰਮ ਕਰੈ ਅਭਿਮਾਨੀ
ਜਿਉ ਬਾਲਕ ਬਾਲੂ ਘਰ
ਉਸਰਈਆ ॥

The stubborn-minded, egotistical, proud-minded person performs rituals, but these are like sand castles built by children.

ਆਵੈ ਲਹਰਿ ਸਮੁੰਦ ਸਾਗਰ ਕੀ ਖਿਨ
ਮਹਿ ਭਿੰਨ ਭਿੰਨ ਢਹਿ ਪਈਆ ॥੭॥

When the waves of the ocean come in, they crumble and dissolve in an instant. ||7||

835

ਹਰਿ ਸਰੁ ਸਾਗਰੁ ਹਰਿ ਹੈ
ਆਪੇ ਇਹੁ ਜਗੁ ਹੈ ਸਭੁ ਖੇਲੁ
ਖੇਲਈਆ ॥

The Lord is the pool, and the Lord Himself is the ocean;
this world is all a play which He has staged.

ਜਿਉ ਜਲ ਤਰੰਗ ਜਲੁ ਜਲਹਿ
ਸਮਾਵਹਿ ਨਾਨਕ ਆਪੇ ਆਪਿ
ਰਮਈਆ ॥੮॥੩॥੬॥

As the waves of water merge into the water again, O Nanak,
so does He merge into Himself. ||8||3||6||

ਬਿਲਾਵਲੁ ਮਹਲਾ ੪ ॥

Bilaaval, Fourth Mahalaa:

ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ
ਗੁਰ ਕਾ ਸਬਦੁ ਤਨਿ ਭਸਮ
ਦ੍ਰਿੜਈਆ ॥

My mind wears the ear-rings of the True Guru's
acquaintance; I apply the ashes of the Word of the Guru's
Shabad to my body.

ਅਮਰ ਪਿੰਡ ਭਏ ਸਾਧੂ ਸੰਗਿ ਜਨਮ
ਮਰਣ ਦੋਉ ਮਿਟਿ ਗਈਆ ॥੧॥

My body has become immortal, in the Saadh Sangat, the
Company of the Holy. Both birth and death have come to
an end for me. ||1||

ਮੇਰੇ ਮਨ ਸਾਧਸੰਗਤਿ ਮਿਲਿ
ਰਹੀਆ ॥

O my mind, remain united with the Saadh Sangat.

ਕ੍ਰਿਪਾ ਕਰਹੁ ਮਧਸੂਦਨ ਮਾਧਉ
ਮੈ ਖਿਨੁ ਖਿਨੁ ਸਾਧੂ ਚਰਣ
ਪਖਈਆ ॥੧॥ ਰਹਾਉ ॥

Be merciful to me, O Lord; each and every instant, let me
wash the Feet of the Holy. ||1||Pause||

ਤਜੈ ਗਿਰਸਤੁ ਭਇਆ ਬਨ ਵਾਸੀ
ਇਕੁ ਖਿਨੁ ਮਨੁਆ ਟਿਕੈ ਨ
ਟਿਕਈਆ ॥

Forsaking family life, he wanders in the forest, but his
mind does not remain at rest, even for an instant.

ਧਾਵਤੁ ਧਾਇ ਤਦੇ ਘਰਿ ਆਵੈ ਹਰਿ
ਹਰਿ ਸਾਧੂ ਸਰਣਿ ਪਵਈਆ ॥੨॥

The wandering mind returns home, only when it seeks the
Sanctuary of the Lord's Holy people. ||2||

ਧੀਆ ਪੂਤ ਛੋਡਿ ਸੰਨਿਆਸੀ ਆਸਾ
ਆਸ ਮਨਿ ਬਹੁਤੁ ਕਰਈਆ ॥

The Sannyasi renounces his daughters and sons, but his
mind still conjures up all sorts of hopes and desires.

ਆਸਾ ਆਸ ਕਰੈ ਨਹੀ ਬੁਝੈ ਗੁਰ ਕੈ
ਸਬਦਿ ਨਿਰਾਸ ਸੁਖੁ ਲਗੈਆ ॥੩॥

With these hopes and desires, he still does not understand,
that only through the Word of the Guru's Shabad does one
become free of desires, and find peace. ||3||

ਉਪਜੀ ਤਰਕ ਦਿਗੰਬਰੁ ਹੋਆ
ਮਨੁ ਦਹ ਦਿਸ ਚਲਿ ਚਲਿ ਗਵਨੁ
ਕਰਈਆ ॥

When detachment from the world wells up within, he
become a naked hermit, but still, his mind roams, wanders
and rambles in the ten directions.

ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ
ਮਿਲਿ ਸੰਗਿ ਸਾਧ ਦਇਆ ਘਰੁ
ਲਹੀਆ ॥੪॥

He wanders around, but his desires are not satisfied;
joining the Saadh Sangat, the Company of the Holy, he
finds the house of kindness and compassion. ||4||

ਆਸਣ ਸਿਧ ਸਿਖਹਿ ਬਹੁਤੇਰੇ
ਮਨਿ ਮਾਗਹਿ ਰਿਧਿ ਸਿਧਿ ਚੇਟਕ
ਚੇਟਕਈਆ ॥

The Siddhas learn many Yogic postures, but their minds
still yearn for riches, miraculous powers and energy.

ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ
ਮਿਲਿ ਸਾਧੁ ਤ੍ਰਿਪਤਿ ਹਰਿ ਨਾਮਿ
ਸਿਧਿ ਪਈਆ ॥੫॥

Satisfaction, contentment and tranquility do not come to
their minds; but meeting the Holy Saints, they are satisfied,
and through the Name of the Lord, spiritual perfection is
attained. ||5||

ਅੰਡਜ ਜੇਰਜ ਸੇਤਜ ਉਤਭੁਜ ਸਭਿ
ਵਰਨ ਰੂਪ ਜੀਅ ਜੰਤ ਉਪਈਆ ॥

Life is born from the egg, from the womb, from sweat and
from the earth; God created the beings and creatures of all
colors and forms.

ਸਾਧੂ ਸਰਣਿ ਪਰੈ ਸੇ ਉਬਰੈ
ਖੜੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ
ਚੰਡਈਆ ॥੬॥

One who seeks the Sanctuary of the Holy is saved,
whether he is a Kh'shaatriya, a Brahmin, a Soodra, a
Vaishya or the most untouchable of the untouchables. ||6||

ਨਾਮਾ ਜੈਦੇਉ ਕੰਬੀਰੁ ਤ੍ਰਿਲੋਚਨੁ
ਅਉਜਾਤਿ ਰਵਿਦਾਸੁ ਚਮਿਆਰੁ
ਚਮਈਆ ॥

Naam Dayv, Jai Dayv, Kabeer, Trilochan and Ravi Daas
the low-caste leather-worker,

ਜੇ ਜੇ ਮਿਲੈ ਸਾਧੂ ਜਨ ਸੰਗਤਿ ਧਨੁ
ਧੰਨਾ ਜਟੁ ਸੈਣੁ ਮਿਲਿਆ ਹਰਿ
ਦਈਆ ॥੭॥

blessed Dhanna and Sain; all those who joined the humble
Saadh Sangat, met the Merciful Lord. ||7||

ਸੰਤ ਜਨਾ ਕੀ ਹਰਿ ਪੈਜ ਰਖਾਈ
ਭਗਤਿ ਵਛਲੁ ਅੰਗੀਕਾਰੁ
ਕਰਈਆ ॥

The Lord protects the honor of His humble servants; He is
the Lover of His devotees - He makes them His own.

ਨਾਨਕ ਸਰਣਿ ਪਰੇ ਜਗਜੀਵਨ
ਹਰਿ ਹਰਿ ਕਿਰਪਾ ਧਾਰਿ
ਰਖਈਆ ॥੮॥੪॥੭॥

Nanak has entered the Sanctuary of the Lord, the Life of
the world, who has showered His Mercy upon him, and
saved him. ||8||4||7||

ਬਿਲਾਵਲੁ ਮਹਲਾ ੪ ॥

Bilaaval, Fourth Mahalaa:

ਅੰਤਰਿ ਪਿਆਸ ਉਠੀ ਪ੍ਰਭ ਕੇਰੀ
ਸੁਣਿ ਗੁਰ ਬਚਨ ਮਨਿ ਤੀਰ
ਲਗਈਆ ॥

The thirst for God has welled up deep within me; hearing
the Word of the Guru's Teachings, my mind is pierced by
His arrow.

੮੩੬

836

ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ
ਕਿ ਜਾਣੈ ਕੋ ਪੀਰ ਪਰਈਆ ॥੧॥

The pain of my mind is known only to my own mind; who can know the pain of another? ||1||

ਰਾਮ ਗੁਰਿ ਮੋਹਨਿ ਮੋਹਿ ਮਨੁ
ਲਈਆ ॥

The Lord, the Guru, the Enticer, has enticed my mind.

ਹਉ ਆਕਲ ਬਿਕਲ ਭਈ ਗੁਰ ਦੇਖੇ
ਹਉ ਲੋਟ ਪੋਟ ਹੋਇ ਪਈਆ ॥੧॥
ਰਹਾਉ ॥

I am stunned and amazed, gazing upon my Guru; I have entered the realm of wonder and bliss. ||1||Pause||

ਹਉ ਨਿਰਖਤ ਫਿਰਉ ਸਭਿ ਦੇਸ
ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ
ਮਨਿ ਚਈਆ ॥

I wander around, exploring all lands and foreign countries; within my mind, I have such a great longing to see my God.

ਮਨੁ ਤਨੁ ਕਾਟਿ ਦੇਉ ਗੁਰ ਆਗੈ
ਜਿਨਿ ਹਰਿ ਪ੍ਰਭ ਮਾਰਗੁ ਪੰਥੁ
ਦਿਖਈਆ ॥੨॥

I sacrifice my mind and body to the Guru, who has shown me the Way, the Path to my Lord God. ||2||

ਕੋਈ ਆਣਿ ਸਦੇਸਾ ਦੇਇ ਪ੍ਰਭ
ਕੇਰਾ ਰਿਦ ਅੰਤਰਿ ਮਨਿ ਤਨਿ ਮੀਠ
ਲਗਈਆ ॥

If only someone would bring me news of God; He seems so sweet to my heart, mind and body.

ਮਸਤਕੁ ਕਾਟਿ ਦੇਉ ਚਰਣਾ
ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ
ਮਿਲਈਆ ॥੩॥

I would cut off my head and place it under the feet of that one who leads me to meet and unite with my Lord God. ||3||

ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ
ਗੁਣ ਕਾਮਣ ਕਰਿ ਹਰਿ ਪ੍ਰਭੁ
ਲਹੀਆ ॥

Let us go, O my companions, and understand our God; with the spell of virtue, let us obtain our Lord God.

ਭਗਤਿ ਵਛਲੁ ਉਆ ਕੇ ਨਾਮੁ
ਕਹੀਅਤੁ ਹੈ ਸਰਣਿ ਪ੍ਰਭੁ ਤਿਸੁ ਪਾਛੈ
ਪਈਆ ॥੪॥

He is called the Lover of His devotees; let us follow in the footsteps of those who seek God's Sanctuary. ||4||

ਖਿਮਾ ਸੀਗਾਰ ਕਰੇ ਪ੍ਰਭ ਖੁਸੀਆ
ਮਨਿ ਦੀਪਕ ਗੁਰ ਗਿਆਨੁ
ਬਲਈਆ ॥

If the soul-bride adorns herself with compassion and forgiveness, God is pleased, and her mind is illumined with the lamp of the Guru's wisdom.

ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ
ਹਮ ਤਿਸੁ ਆਗੈ ਜੀਉ ਕਟਿ ਕਟਿ
ਪਈਆ ॥੫॥

With happiness and ecstasy, my God enjoys her; I offer each and every bit of my soul to Him. ||5||

ਹਰਿ ਹਰਿ ਹਾਰੁ ਕੰਠਿ ਹੈ ਬਨਿਆ
ਮਨੁ ਮੋਤੀਚੂਰੁ ਵਡ ਗਹਨ
ਗਹਨਈਆ ॥

I have made the Name of the Lord, Har, Har, my necklace;
my mind tinged with devotion is the intricate ornament of
crowning glory.

ਹਰਿ ਹਰਿ ਸਰਧਾ ਸੇਜ ਵਿਛਾਈ
ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ
ਭਈਆ ॥੬॥

I have spread out my bed of faith in the Lord, Har, Har. I
cannot abandon Him - my mind is filled with such a great
love for Him. ||6||

ਕਹੈ ਪ੍ਰਭੁ ਅਵਰੁ ਅਵਰੁ ਕਿਛੁ
ਕੀਜੈ ਸਭੁ ਬਾਦਿ ਸੀਗਾਰੁ ਫੋਕਟ
ਫੋਕਟਈਆ ॥

If God says one thing, and the soul-bride does something
else, then all her decorations are useless and false.

ਕੀਓ ਸੀਗਾਰੁ ਮਿਲਣ ਕੈ ਤਾਈ
ਪ੍ਰਭੁ ਲੀਓ ਸੁਹਾਗਨਿ ਥੁਕ ਮੁਖਿ
ਪਈਆ ॥੭॥

She may adorn herself to meet her Husband Lord, but still,
only the virtuous soul-bride meets God, and the other's
face is spat upon. ||7||

ਹਮ ਚੇਰੀ ਤੂ ਅਗਮ ਗੁਸਾਈ ਕਿਆ
ਹਮ ਕਰਹ ਤੇਰੈ ਵਸਿ ਪਈਆ ॥

I am Your hand-maiden, O Inaccessible Lord of the
Universe; what can I do by myself? I am under Your power.

ਦਇਆ ਦੀਨ ਕਰਹੁ ਰਖਿ
ਲੇਵਹੁ ਨਾਨਕ ਹਰਿ ਗੁਰ ਸਰਣਿ
ਸਮਈਆ ॥੮॥੫॥੮॥

Be merciful, Lord, to the meek, and save them; Nanak has
entered the Sanctuary of the Lord, and the Guru. ||8||5||8||

ਬਿਲਾਵਲੁ ਮਹਲਾ ੪ ॥

Bilaaval, Fourth Mahalaa:

ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ
ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ
ਉਠਈਆ ॥

My mind and body are filled with love for my Inaccessible
Lord and Master. Each and every instant, I am filled with
immense faith and devotion.

ਗੁਰ ਦੇਖੇ ਸਰਧਾ ਮਨ ਪੂਰੀ ਜਿਉ
ਚਾਤ੍ਰਕ ਪ੍ਰਿਉ ਪ੍ਰਿਉ ਬੁੰਦ ਮੁਖਿ
ਪਈਆ ॥੧॥

Gazing upon the Guru, my mind's faith is fulfilled, like the
song-bird, which cries and cries, until the rain-drop falls
into its mouth. ||1||

ਮਿਲੁ ਮਿਲੁ ਸਖੀ ਹਰਿ ਕਥਾ
ਸੁਨਈਆ ॥

Join with me, join with me, O my companions, and teach
me the Sermon of the Lord.

ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ
ਮੈ ਤਿਸੁ ਆਗੈ ਸਿਰੁ ਕਟਿ ਕਟਿ
ਪਈਆ ॥੧॥ ਰਹਾਉ ॥

The True Guru has mercifully united me with God. Cutting
off my head, and chopping it into pieces, I offer it to Him.
||1||Pause||

ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ
ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥

Each and every hair on my head, and my mind and body,
suffer the pains of separation; without seeing my God, I
cannot sleep.

ਬੈਦਕ ਨਾਟਿਕ ਦੇਖਿ ਭੁਲਾਨੇ ਮੈ
ਹਿਰਦੈ ਮਨਿ ਤਨਿ ਪ੍ਰੇਮ ਪੀਰ
ਲਗਈਆ ॥੨॥

The doctors and healers look at me, and are perplexed.
Within my heart, mind and body, I feel the pain of divine
love. ||2||

ਹਉ ਖਿਨੁ ਪਲੁ ਰਹਿ ਨ ਸਕਉ ਬਿਨੁ
ਪ੍ਰੀਤਮ ਜਿਉ ਬਿਨੁ ਅਮਲੈ ਅਮਲੀ
ਮਰਿ ਗਈਆ ॥

I cannot live for a moment, for even an instant, without my
Beloved, like the opium addict who cannot live without
opium.

ਜਿਨ ਕਉ ਪਿਆਸ ਹੋਇ ਪ੍ਰਭ ਕੇਰੀ
ਤਿਨੁ ਅਵਰੁ ਨ ਭਾਵੈ ਬਿਨੁ ਹਰਿ ਕੋ
ਦੁਈਆ ॥੩॥

Those who thirst for God, do not love any other. Without
the Lord, there is no other at all. ||3||

ਕੋਈ ਆਨਿ ਆਨਿ ਮੇਰਾ ਪ੍ਰਭੂ
ਮਿਲਾਵੈ ਹਉ ਤਿਸੁ ਵਿਟਹੁ ਬਲਿ
ਬਲਿ ਘੁਮਿ ਗਈਆ ॥

If only someone would come and unite me with God; I am
devoted, dedicated, a sacrifice to him.

ਅਨੇਕ ਜਨਮ ਕੇ ਵਿਛੁੜੇ ਜਨ ਮੇਲੇ
ਜਾ ਸਤਿ ਸਤਿ ਸਤਿਗੁਰ ਸਰਣਿ
ਪਵਈਆ ॥੪॥

After being separated from the Lord for countless
incarnations, I am re-united with Him, entering the
Sanctuary of the True, True, True Guru. ||4||

੮੩੭

837

ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ
ਨ ਪਾਵੈ ਮਨਮੁਖ ਭਰਮਈਆ ॥

There is one bed for the soul-bride, and the same bed
for God, her Lord and Master. The self-willed manmukh
does not obtain the Mansion of the Lord's Presence; she
wanders around, in limbo.

ਗੁਰੁ ਗੁਰੁ ਕਰਤ ਸਰਣਿ ਜੇ ਆਵੈ
ਪ੍ਰਭੁ ਆਇ ਮਿਲੈ ਖਿਨੁ ਢੀਲ ਨ
ਪਈਆ ॥੫॥

Uttering, "Guru, Guru", she seeks His Sanctuary; so God
comes to meet her, without a moment's delay. ||5||

ਕਰਿ ਕਰਿ ਕਿਰਿਆਚਾਰ ਵਧਾਏ
ਮਨਿ ਪਾਖੰਡ ਕਰਮੁ ਕਪਟ
ਲੋਭਈਆ ॥

One may perform many rituals, but the mind is filled with
hypocrisy, evil deeds and greed.

ਬੇਸੁਆ ਕੈ ਘਰਿ ਬੇਟਾ ਜਨਮਿਆ
ਪਿਤਾ ਤਾਹਿ ਕਿਆ ਨਾਮੁ
ਸਦਈਆ ॥੬॥

When a son is born in the house of a prostitute, who can
tell the name of his father? ||6||

ਪੂਰਬ ਜਨਮਿ ਭਗਤਿ ਕਰਿ ਆਏ
ਗੁਰਿ ਹਰਿ ਹਰਿ ਹਰਿ ਹਰਿ ਭਗਤਿ
ਜਮਈਆ ॥

Because of devotional worship in my past incarnations, I
have been born into this life. The Guru has inspired me to
worship the Lord, Har, Har, Har, Har.

ਭਗਤਿ ਭਗਤਿ ਕਰਤੇ ਹਰਿ
ਪਾਇਆ ਜਾ ਹਰਿ ਹਰਿ ਹਰਿ ਹਰਿ
ਨਾਮਿ ਸਮਈਆ ॥੭॥

Worshipping, worshipping Him with devotion, I found the
Lord, and then I merged into the Name of the Lord, Har,
Har, Har, Har. ||7||

ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ
ਆਪੇ ਘੋਲਿ ਘੋਲਿ ਅੰਗਿ ਲਈਆ ॥

God Himself came and ground the henna leaves into
powder, and applied it to my body.

ਜਿਨ ਕਉ ਠਾਕੁਰਿ ਕਿਰਪਾ
ਧਾਰੀ ਬਾਹ ਪਕਰਿ ਨਾਨਕ ਕਢਿ
ਲਈਆ ॥੮॥੬॥੨॥੧॥੬॥੯॥

Our Lord and Master showers His Mercy upon us, and
grasps hold of our arms; O Nanak, He lifts us up and
saves us. ||8||6||9||2||1||6||9||

ਰਾਗੁ ਬਿਲਾਵਲੁ ਮਹਲਾ ੫
ਅਸਟਪਦੀ ਘਰੁ ੧੨
ੴ ਸਤਿਗੁਰ ਪ੍ਰਸਾਦਿ ॥

Raag Bilaaval, Fifth Mahalaa, Ashtapadees,
Twelfth House:

One Universal Creator God.
By The Grace Of The True Guru:

ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ
ਉਪਮਾ ਜਾਤ ਨ ਕਹੀ ॥

I cannot express the Praises of my God; I cannot express
His Praises.

ਤਜਿ ਆਨ ਸਰਣਿ ਗਹੀ ॥੧॥
ਰਹਾਉ ॥

I have abandoned all others, seeking His Sanctuary.
||1||Pause||

ਪ੍ਰਭ ਚਰਨ ਕਮਲ ਅਪਾਰ ॥
ਹਉ ਜਾਉ ਸਦ ਬਲਿਹਾਰ ॥
ਮਨਿ ਪ੍ਰੀਤਿ ਲਾਗੀ ਤਾਹਿ ॥
ਤਜਿ ਆਨ ਕਤਹਿ ਨ ਜਾਹਿ ॥੧॥

God's Lotus Feet are Infinite.
I am forever a sacrifice to Them.
My mind is in love with Them.
If I were to abandon Them, there is nowhere else I could
go. ||1||

ਹਰਿ ਨਾਮ ਰਸਨਾ ਕਹਨ ॥
ਮਲ ਪਾਪ ਕਲਮਲ ਦਹਨ ॥
ਚੜਿ ਨਾਵ ਸੰਤ ਉਧਾਰਿ ॥
ਭੈ ਤਰੇ ਸਾਗਰ ਪਾਰਿ ॥੨॥

I chant the Lord's Name with my tongue.
The filth of my sins and evil mistakes is burnt off.
Climbing aboard the Boat of the Saints, I am emancipated.
I have been carried across the terrifying world-ocean. ||2||

ਮਨਿ ਡੋਰਿ ਪ੍ਰੇਮ ਪਰੀਤਿ ॥

My mind is tied to the Lord with the string of love and
devotion.

ਇਹ ਸੰਤ ਨਿਰਮਲ ਰੀਤਿ ॥

This is the Immaculate Way of the Saints.

ਤਜਿ ਗਏ ਪਾਪ ਬਿਕਾਰ ॥

They forsake sin and corruption.

ਹਰਿ ਮਿਲੇ ਪ੍ਰਭ ਨਿਰੰਕਾਰ ॥੩॥

They meet the Formless Lord God. ||3||

ਪ੍ਰਭ ਪੇਖੀਐ ਬਿਸਮਾਦ ॥
ਚਖਿ ਅਨਦ ਪੂਰਨ ਸਾਦ ॥
ਨਹ ਡੋਲੀਐ ਇਤ ਉਤ ॥
ਪ੍ਰਭ ਬਸੇ ਹਰਿ ਹਰਿ ਚੀਤ ॥੪॥

ਤਿਨ੍ ਨਾਹਿ ਨਰਕ ਨਿਵਾਸੁ ॥ ਨਿਤ
ਸਿਮਰਿ ਪ੍ਰਭ ਗੁਣਤਾਸੁ ॥
ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ
ਅਨਹਤ ਬੈਨ ॥੫॥

ਹਰਿ ਸਰਣਿ ਸੂਰ ਗੁਪਾਲ ॥
ਪ੍ਰਭ ਭਗਤ ਵਸਿ ਦਇਆਲ ॥
ਹਰਿ ਨਿਗਮ ਲਹਹਿ ਨ ਭੇਵ ॥
ਨਿਤ ਕਰਹਿ ਮੁਨਿ ਜਨ ਸੇਵ ॥੬॥

ਦੁਖ ਦੀਨ ਦਰਦ ਨਿਵਾਰ ॥
ਜਾ ਕੀ ਮਹਾ ਬਿਖੜੀ ਕਾਰ ॥
ਤਾ ਕੀ ਮਿਤਿ ਨ ਜਾਨੈ ਕੋਇ ॥
ਜਲਿ ਥਲਿ ਮਹੀਅਲਿ ਸੋਇ ॥੭॥

ਕਰਿ ਬੰਦਨਾ ਲਖ ਬਾਰ ॥
ਥਕਿ ਪਰਿਓ ਪ੍ਰਭ ਦਰਬਾਰ ॥
ਪ੍ਰਭ ਕਰਹੁ ਸਾਧੂ ਧੂਰਿ ॥
ਨਾਨਕ ਮਨਸਾ ਧੂਰਿ ॥੮॥੧॥

ਬਿਲਾਵਲੁ ਮਹਲਾ ੫ ॥
ਪ੍ਰਭ ਜਨਮ ਮਰਨ ਨਿਵਾਰਿ ॥
ਹਾਰਿ ਪਰਿਓ ਦੁਆਰਿ ॥
ਗਹਿ ਚਰਨ ਸਾਧੂ ਸੰਗ ॥
ਮਨ ਮਿਸਟ ਹਰਿ ਹਰਿ ਰੰਗ ॥

Gazing upon God, I am wonderstruck.
I taste the Perfect Flavor of Bliss.
I do not waver or wander here or there.
The Lord God, Har, Har, dwells within my
consciousness. ||4||

Those who constantly remember God, the treasure of
virtue, will never go to hell.
Those who listen, fascinated, to the Unstruck Sound-
Current of the Word, will never have to see the Messenger
of Death with their eyes. ||5||

I seek the Sanctuary of the Lord, the Heroic Lord of the
World.
The Merciful Lord God is under the power of His devotees.
The Vedas do not know the Mystery of the Lord.
The silent sages constantly serve Him. ||6||

He is the Destroyer of the pains and sorrows of the poor.
It is so very difficult to serve Him.
No one knows His limits.
He is pervading the water, the land and the sky. ||7||

Hundreds of thousands of times, I humbly bow to Him.
I have grown weary, and I have collapsed at God's Door.
O God, make me the dust of the feet of the Holy.
Please fulfill this, Nanak's wish. ||8||1||

Bilaaval, Fifth Mahalaa:

God, please release me from birth and death.
I have grown weary, and collapsed at Your door.
I grasp Your Feet, in the Saadh Sangat, the Company of
the Holy.
The Love of the Lord, Har, Har, is sweet to my mind.

੮੩੮

838

ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥	Be Merciful, and attach me to the hem of Your robe. Nanak meditates on the Naam, the Name of the Lord. 1
ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥	O Merciful Master of the meek, You are my Lord and Master, O Merciful Master of the meek.
ਜਾਚਉ ਸੰਤ ਰਵਾਲ ॥੧॥ ਰਹਾਉ ॥	I yearn for the dust of the feet of the Saints. 1 Pause
ਸੰਸਾਰੁ ਬਿਖਿਆ ਕੂਪੁ ॥ ਤਮ ਅਗਿਆਨ ਮੋਹਤ ਘੂਪੁ ॥	The world is a pit of poison, filled with the utter darkness of ignorance and emotional attachment.
ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥	Please take my hand, and save me, Dear God. Please bless me with Your Name, Lord. Without You, God, I have no place at all. Nanak is a sacrifice, a sacrifice to You. 2
ਲੋਭਿ ਮੋਹਿ ਬਾਧੀ ਦੇਹੁ ॥ ਬਿਨੁ ਭਜਨ ਹੋਵਤ ਖੇਹੁ ॥	The human body is in the grip of greed and attachment. Without meditating and vibrating upon the Lord, it is reduced to ashes.
ਜਮਦੂਤ ਮਹਾ ਭਇਆਨੁ ॥ ਚਿਤ ਗੁਪਤ ਕਰਮਹਿ ਜਾਨੁ ॥	The Messenger of Death is dreadful and horrible. The recording scribes of the conscious and the unconscious, Chitr and Gupt, know all actions and karma.
ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥	Day and night, they bear witness. Nanak seeks the Sanctuary of the Lord. 3
ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥	O Lord, Destroyer of fear and egotism, be merciful, and save the sinners. My sins cannot even be counted. Without the Lord, who can hide them? I thought of Your Support, and seized it, O my Lord and Master.
ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥	Please, give Nanak Your hand and save him, Lord! 4 The Lord, the treasure of virtue, the Lord of the world, cherishes and sustains every heart.

ਮਨਿ ਪ੍ਰੀਤਿ ਦਰਸਨ ਪਿਆਸ ॥

My mind is thirsty for Your Love, and the Blessed Vision of Your Darshan.

ਗੋਬਿੰਦ ਪੂਰਨ ਆਸ ॥

O Lord of the Universe, please fulfill my hopes.

ਇਕ ਨਿਮਖ ਰਹਨੁ ਨ ਜਾਇ ॥

I cannot survive, even for an instant.

ਵਡ ਭਾਗਿ ਨਾਨਕ ਪਾਇ ॥੫॥

By great good fortune, Nanak has found the Lord. ||5||

ਪ੍ਰਭ ਤੁਝ ਬਿਨਾ ਨਹੀ ਹੋਰ ॥

Without You, God, there is no other at all.

ਮਨਿ ਪ੍ਰੀਤਿ ਚੰਦ ਚਕੋਰ ॥

My mind loves You, as the partridge loves the moon,

ਜਿਉ ਮੀਨ ਜਲ ਸਿਉ ਹੇਤੁ ॥

as the fish loves the water,

ਅਲਿ ਕਮਲ ਭਿੰਨੁ ਨ ਭੇਤੁ ॥

as the bee and the lotus cannot be separated.

ਜਿਉ ਚਕਵੀ ਸੂਰਜ ਆਸ ॥

As the chakvi bird longs for the sun,

ਨਾਨਕ ਚਰਨ ਪਿਆਸ ॥੬॥

so does Nanak thirst for the Lord's feet. ||6||

ਜਿਉ ਤਰੁਨਿ ਭਰਤ ਪਰਾਨ ॥

As the young bride places the hopes of her life in her husband,

ਜਿਉ ਲੋਭੀਐ ਧਨੁ ਦਾਨੁ ॥

as the greedy person looks upon the gift of wealth,

ਜਿਉ ਦੂਧ ਜਲਹਿ ਸੰਜੋਗੁ ॥

as milk is joined to water,

ਜਿਉ ਮਹਾ ਖੁਧਿਆਰਥ ਭੋਗੁ ॥

as food is to the very hungry man,

ਜਿਉ ਮਾਤ ਪੂਤਹਿ ਹੇਤੁ ॥

and as the mother loves her son,

ਹਰਿ ਸਿਮਰਿ ਨਾਨਕ ਨੇਤ ॥੭॥

so does Nanak constantly remember the Lord in meditation. ||7||

ਜਿਉ ਦੀਪ ਪਤਨ ਪਤੰਗ ॥

As the moth falls into the lamp,

ਜਿਉ ਚੋਰੁ ਹਿਰਤ ਨਿਸੰਗ ॥

as the thief steals without hesitation,

ਮੈਗਲਹਿ ਕਾਮੈ ਬੰਧੁ ॥

as the elephant is trapped by its sexual urges,

ਜਿਉ ਗ੍ਰਸਤ ਬਿਖਈ ਧੰਧੁ ॥

as the sinner is caught in his sins,

ਜਿਉ ਜੁਆਰ ਬਿਸਨੁ ਨ ਜਾਇ ॥

as the gambler's addiction does not leave him,

ਹਰਿ ਨਾਨਕ ਇਹੁ ਮਨੁ ਲਾਇ ॥੮॥

so is this mind of Nanak's attached to the Lord. ||8||

ਕੁਰੰਕ ਨਾਚੈ ਨੇਹੁ ॥

As the deer loves the sound of the bell,

ਚਾੜ੍ਹਕੁ ਚਾਹਤ ਮੇਹੁ ॥

and as the song-bird longs for the rain,

ਜਨ ਜੀਵਨਾ ਸਤਸੰਗਿ ॥

the Lord's humble servant lives in the Society of the Saints,

ਗੋਬਿੰਦੁ ਭਜਨਾ ਰੰਗਿ ॥

lovingly meditating and vibrating upon the Lord of the Universe.

ਰਸਨਾ ਬਖਾਨੈ ਨਾਮੁ ॥
ਨਾਨਕ ਦਰਸਨ ਦਾਨੁ ॥੯॥

My tongue chants the Naam, the Name of the Lord.
Please bless Nanak with the gift of the Blessed Vision of
Your Darshan. ||9||

ਗੁਨ ਗਾਇ ਸੁਨਿ ਲਿਖਿ ਦੇਇ ॥
ਸੋ ਸਰਬ ਫਲ ਹਰਿ ਲੇਇ ॥
ਕੁਲ ਸਮੂਹ ਕਰਤ ਉਧਾਰੁ ॥
ਸੰਸਾਰੁ ਉਤਰਸਿ ਪਾਰਿ ॥
ਹਰਿ ਚਰਨ ਬੋਹਿਥ ਤਾਹਿ ॥
ਮਿਲਿ ਸਾਧਸੰਗਿ ਜਸੁ ਗਾਹਿ ॥

One who sings the Glorious Praises of the Lord, and hears
them, and writes them,
receives all fruits and rewards from the Lord.
He saves all his ancestors and generations,
and crosses over the world-ocean.

ਹਰਿ ਪੈਜ ਰਖੈ ਮੁਰਾਰਿ ॥
ਹਰਿ ਨਾਨਕ ਸਰਨਿ
ਦੁਆਰਿ ॥੧੦॥੨॥

The Lord's Feet are the boat to carry him across.
Joining the Saadh Sangat, the Company of the Holy, he
sings the Praises of the Lord.
The Lord protects his honor.
Nanak seeks the Sanctuary of the Lord's door. ||10||2||

ਬਿਲਾਵਲੁ ਮਹਲਾ ੧ ਥਿਤੀ ਘਰੁ
੧੦ ਜਤਿ
ੴ ਸਤਿਗੁਰ ਪ੍ਰਸਾਦਿ ॥

Bilaaval, First Mahalaa, T'hitee ~ The Lunar Days, Tenth
House, To The Drum-Beat Jat:
One Universal Creator God.
By The Grace Of The True Guru:

ਏਕਮ ਏਕੰਕਾਰੁ ਨਿਰਾਲਾ ॥
ਅਮਰੁ ਅਜੋਨੀ ਜਾਤਿ ਨ ਜਾਲਾ ॥
ਅਗਮ ਅਗੋਚਰੁ ਰੂਪੁ ਨ ਰੇਖਿਆ ॥
ਖੋਜਤ ਖੋਜਤ ਘਟਿ ਘਟਿ ਦੇਖਿਆ ॥

The First Day: The One Universal Creator is unique,
immortal, unborn, beyond social class or involvement.
He is inaccessible and unfathomable, with no form or
feature.
Searching, searching, I have seen Him in each and every
heart.

੮੩੯

839

ਜੇ ਦੇਖਿ ਦਿਖਾਵੈ ਤਿਸ ਕਉ ਬਲਿ
ਜਾਈ ॥
ਗੁਰ ਪਰਸਾਦਿ ਪਰਮ ਪਦੁ
ਪਾਈ ॥੧॥

I am a sacrifice to one who sees, and inspires others to
see Him.
By Guru's Grace, I have obtained the supreme status. ||1||

ਕਿਆ ਜਪੁ ਜਾਪਉ ਬਿਨੁ ਜਗਦੀਸੈ ॥

Whose Name should I chant, and meditate on, except the
Lord of the Universe?

ਗੁਰ ਕੈ ਸਬਦਿ ਮਹਲੁ ਘਰੁ
ਦੀਸੈ ॥੧॥ ਰਹਾਉ ॥

Through the Word of the Guru's Shabad, the Mansion of the Lord's Presence is revealed within the home of one's own heart. ||1||Pause||

ਦੂਜੈ ਭਾਇ ਲਗੇ ਪਛੁਤਾਣੇ ॥

The Second Day: Those who are in love with another, come to regret and repent.

ਜਮ ਦਰਿ ਬਾਧੇ ਆਵਣ ਜਾਣੇ ॥

They are tied up at Death's door, and continue coming and going.

ਕਿਆ ਲੈ ਆਵਹਿ ਕਿਆ ਲੇ ਜਾਹਿ ॥

What have they brought, and what will they take with them when they go?

ਸਿਰਿ ਜਮਕਾਲੁ ਸਿ ਚੋਟਾ ਖਾਹਿ ॥

The Messenger of Death looms over their heads, and they endure his beating.

ਬਿਨੁ ਗੁਰ ਸਬਦ ਨ ਛੂਟਸਿ ਕੋਇ ॥

Without the Word of the Guru's Shabad, no one finds release.

ਪਾਖੰਡਿ ਕੀਨੈ ਮੁਕਤਿ ਨ ਹੋਇ ॥੨॥

Practicing hypocrisy, no one finds liberation. ||2||

ਆਪੇ ਸਚੁ ਕੀਆ ਕਰ ਜੋਤਿ ॥

The True Lord Himself created the universe, joining the elements together.

ਅੰਡਜ ਫੋਤਿ ਜੋਤਿ ਵਿਛੋਤਿ ॥

Breaking the cosmic egg, He united, and separated.

ਧਰਤਿ ਅਕਾਸੁ ਕੀਏ ਬੈਸਣ ਕਉ
ਥਾਉ ॥

He made the earth and the sky into places to live.

ਰਾਤਿ ਦਿਨੰਤੁ ਕੀਏ ਭਉ ਭਾਉ ॥

He created day and night, fear and love.

ਜਿਨਿ ਕੀਏ ਕਰਿ ਵੇਖਣਹਾਰਾ ॥

The One who created the Creation, also watches over it.

ਅਵਰੁ ਨ ਦੂਜਾ ਸਿਰਜਣਹਾਰਾ ॥੩॥

There is no other Creator Lord. ||3||

ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥

The Third Day: He created Brahma, Vishnu and Shiva, the gods, goddesses and various manifestations.

ਦੇਵੀ ਦੇਵ ਉਪਾਏ ਵੇਸਾ ॥

The lights and forms cannot be counted.

ਜੋਤੀ ਜਾਤੀ ਗਣਤ ਨ ਆਵੈ ॥

The One who fashioned them, knows their value.

ਜਿਨਿ ਸਾਜੀ ਸੋ ਕੀਮਤਿ ਪਾਵੈ ॥

He evaluates them, and totally pervades them.

ਕੀਮਤਿ ਪਾਇ ਰਹਿਆ ਭਰਪੂਰਿ ॥

Who is close, and who is far away? ||4||

ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥

ਚਉਥਿ ਉਪਾਏ ਚਾਰੇ ਬੇਦਾ ॥

The Fourth Day: He created the four Vedas,

ਖਾਣੀ ਚਾਰੇ ਬਾਣੀ ਭੇਦਾ ॥

the four sources of creation, and distinct forms of speech.

ਅਸਟ ਦਸਾ ਖਟੁ ਤੀਨਿ ਉਪਾਏ ॥

He created the eighteen Puraanas, the six Shaastras and the three qualities.

ਸੋ ਬੂਝੈ ਜਿਸੁ ਆਪਿ ਬੁਝਾਏ ॥	He alone understands, whom the Lord causes to understand.
ਤੀਨਿ ਸਮਾਵੈ ਚਉਥੈ ਵਾਸਾ ॥	One who overcomes the three qualities, dwells in the fourth state.
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥	Prays Nanak, I am his slave. 5
ਪੰਚਮੀ ਪੰਚ ਭੂਤ ਬੇਤਾਲਾ ॥	The Fifth Day: The five elements are demons.
ਆਪਿ ਅਗੋਚਰੁ ਪੁਰਖੁ ਨਿਰਾਲਾ ॥	The Lord Himself is unfathomable and detached.
ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥	Some are gripped by doubt, hunger, emotional attachment and desire.
ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥	Some taste the sublime essence of the Shabad, and are satisfied.
ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥	Some are imbued with the Lord's Love, while some die, and are reduced to dust.
ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥	Some attain the Court and the Mansion of the True Lord, and behold Him, ever-present. 6
ਝੂਠੇ ਕਉ ਨਾਹੀ ਪਤਿ ਨਾਉ ॥	The false one has no honor or fame;
ਕਬਹੁ ਨ ਸੂਚਾ ਕਾਲਾ ਕਾਉ ॥	like the black crow, he never becomes pure.
ਪਿੰਜਰਿ ਪੰਖੀ ਬੰਧਿਆ ਕੋਇ ॥	He is like the bird, imprisoned in a cage;
ਛੇਰੀਂ ਭਰਮੈ ਮੁਕਤਿ ਨ ਹੋਇ ॥	he paces back and forth behind the bars, but he is not released.
ਤਉ ਛੂਟੈ ਜਾ ਖਸਮੁ ਛਡਾਏ ॥	He alone is emancipated, whom the Lord and Master emancipates.
ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥	He follows the Guru's Teachings, and enshrines devotional worship. 7
ਖਸਟੀ ਖਟੁ ਦਰਸਨ ਪ੍ਰਭ ਸਾਜੇ ॥	The Sixth Day: God organized the six systems of Yoga.
ਅਨਹਦ ਸਬਦੁ ਨਿਰਾਲਾ ਵਾਜੇ ॥	The unstruck sound current of the Shabad vibrates of itself.
ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥	If God wills it so, then one is summoned to the Mansion of His Presence.
ਸਬਦੇ ਭੇਦੇ ਤਉ ਪਤਿ ਪਾਵੈ ॥	One who is pierced through by the Shabad, obtains honor.
ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥	Those who wear religious robes burn, and are ruined.
ਸਾਚੈ ਸਾਚੇ ਸਾਚਿ ਸਮਾਵਹਿ ॥੮॥	Through Truth, the truthful ones merge into the True Lord. 8

ਸਪਤਮੀ ਸਤੁ ਸੰਤੋਖੁ ਸਰੀਰਿ ॥

The Seventh Day: When the body is imbued with Truth and contentment,

ਸਾਤ ਸਮੁੰਦ ਭਰੇ ਨਿਰਮਲ ਨੀਰਿ ॥

the seven seas within are filled with the Immaculate Water.

ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥

Bathing in good conduct, and contemplating the True Lord within the heart,

ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥

one obtains the Word of the Guru's Shabad, and carries everyone across.

ਮਨਿ ਸਾਚਾ ਮੁਖਿ ਸਾਚਉ ਭਾਇ ॥

With the True Lord in the mind, and the True Lord lovingly on one's lips,

ਸਚੁ ਨੀਸਾਣੈ ਠਾਕ ਨ ਪਾਇ ॥੯॥

one is blessed with the banner of Truth, and meets with no obstructions. ||9||

ਅਸਟਮੀ ਅਸਟ ਸਿਧਿ ਬੁਧਿ ਸਾਧੈ ॥

The Eighth Day: The eight miraculous powers come when one subdues his own mind,

ਸਚੁ ਨਿਹਕੇਵਲੁ ਕਰਮਿ ਅਰਾਧੈ ॥

and contemplates the True Lord through pure actions.

ਪਉਣ ਪਾਣੀ ਅਗਨੀ ਬਿਸਰਾਉ ॥

Forget the three qualities of wind, water and fire,

ਤਹੀ ਨਿਰੰਜਨੁ ਸਾਚੋ ਨਾਉ ॥

and concentrate on the pure True Name.

ਤਿਸੁ ਮਹਿ ਮਨੁਆ ਰਹਿਆ ਲਿਵ
ਲਾਇ ॥

That human who remains lovingly focused on the Lord,

ਪ੍ਰਣਵਤਿ ਨਾਨਕੁ ਕਾਲੁ ਨ
ਖਾਇ ॥੧੦॥

prays Nanak, shall not be consumed by death. ||10||

ਨਾਉ ਨਉਮੀ ਨਵੇ ਨਾਥ ਨਵ ਖੰਡਾ ॥

The Ninth Day: The Name is the supreme almighty Master of the nine masters of Yoga, the nine realms of the earth, and each and every heart.

ਘਟਿ ਘਟਿ ਨਾਥੁ ਮਹਾ ਬਲਵੰਡਾ ॥

੮੪੦

840

ਆਈ ਪੂਤਾ ਇਹੁ ਜਗੁ ਸਾਰਾ ॥

This whole world is the child of Maya.

ਪ੍ਰਭ ਆਦੇਸੁ ਆਦਿ ਰਖਵਾਰਾ ॥

I bow in submission to God, my Protector from the very beginning of time.

ਆਦਿ ਜੁਗਾਦੀ ਹੈ ਭੀ ਹੋਗੁ ॥

He was in the beginning, He has been throughout the ages, He is now, and He shall always be.

ਓਹੁ ਅਪਰੰਪਰੁ ਕਰਣੈ ਜੋਗੁ ॥੧੧॥

He is unlimited, and capable of doing everything. ||11||

ਦਸਮੀ ਨਾਮੁ ਦਾਨੁ ਇਸਨਾਨੁ ॥

The Tenth Day: Meditate on the Naam, give to charity, and purify yourself.

ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥	Night and day, bathe in spiritual wisdom and the Glorious Virtues of the True Lord.
ਸਚਿ ਮੈਲੁ ਨ ਲਾਗੈ ਕ੍ਰਮੁ ਭਉ ਭਾਗੈ ॥	Truth cannot be polluted; doubt and fear run away from it.
ਬਿਲਮੁ ਨ ਤੂਟਸਿ ਕਾਚੈ ਤਾਗੈ ॥	The flimsy thread breaks in an instant.
ਜਿਉ ਤਾਗਾ ਜਗੁ ਏਵੈ ਜਾਣਹੁ ॥	Know that the world is just like this thread.
ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥	Your consciousness shall become steady and stable, enjoying the Love of the True Lord. 12
ਏਕਾਦਸੀ ਇਕੁ ਰਿਦੈ ਵਸਾਵੈ ॥	The Eleventh Day: Enshrine the One Lord within your heart.
ਹਿੰਸਾ ਮਮਤਾ ਮੋਹੁ ਚੁਕਾਵੈ ॥	Eradicate cruelty, egotism and emotional attachment.
ਫਲੁ ਪਾਵੈ ਬ੍ਰਤੁ ਆਤਮ ਚੀਨੈ ॥	Earn the fruitful rewards, by observing the fast of knowing your own self.
ਪਾਖੰਡਿ ਰਾਚਿ ਤਤੁ ਨਹੀ ਬੀਨੈ ॥	One who is engrossed in hypocrisy, does not see the true essence.
ਨਿਰਮਲੁ ਨਿਰਾਹਾਰੁ ਨਿਹਕੇਵਲੁ ॥	The Lord is immaculate, self-sustaining and unattached.
ਸੂਚੈ ਸਾਚੇ ਨਾ ਲਾਗੈ ਮਲੁ ॥੧੩॥	The Pure, True Lord cannot be polluted. 13
ਜਹ ਦੇਖਉ ਤਹ ਏਕੋ ਏਕਾ ॥	Wherever I look, I see the One Lord there.
ਹੋਰਿ ਜੀਅ ਉਪਾਏ ਵੇਕੋ ਵੇਕਾ ॥	He created the other beings, of many and various kinds.
ਫਲੋਹਾਰ ਕੀਏ ਫਲੁ ਜਾਇ ॥	Eating only fruits, one loses the fruits of life.
ਰਸ ਕਸ ਖਾਏ ਸਾਦੁ ਗਵਾਇ ॥	Eating only delicacies of various sorts, one loses the true taste.
ਕੂੜੈ ਲਾਲਚਿ ਲਪਟੈ ਲਪਟਾਇ ॥	In fraud and greed, people are engrossed and entangled.
ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥	The Gurmukh is emancipated, practicing Truth. 14
ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥	The Twelfth Day: One whose mind is not attached to the twelve signs,
ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥	remains awake day and night, and never sleeps.
ਜਾਗਤੁ ਜਾਗਿ ਰਹੈ ਲਿਵ ਲਾਇ ॥	He remains awake and aware, lovingly centered on the Lord.
ਗੁਰ ਪਰਚੈ ਤਿਸੁ ਕਾਲੁ ਨ ਖਾਇ ॥	With faith in the Guru, he is not consumed by death.
ਅਤੀਤ ਭਏ ਮਾਰੇ ਬੈਰਾਈ ॥	Those who become detached, and conquer the five enemies
ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥	- prays Nanak, they are lovingly absorbed in the Lord. 15

ਦੁਆਦਸੀ ਦਇਆ ਦਾਨੁ ਕਰਿ
ਜਾਣੈ ॥

ਬਾਹਰਿ ਜਾਤੇ ਭੀਤਰਿ ਆਣੈ ॥

ਬਰਤੀ ਬਰਤ ਰਹੈ ਨਿਹਕਾਮ ॥

ਅਜਪਾ ਜਾਪੁ ਜਪੈ ਮੁਖਿ ਨਾਮ ॥

ਤੀਨਿ ਭਵਣ ਮਹਿ ਏਕੋ ਜਾਣੈ ॥

ਸਭਿ ਸੁਚਿ ਸੰਜਮ ਸਾਚੁ
ਪਛਾਣੈ ॥੧੬॥

ਤੇਰਸਿ ਤਰਵਰ ਸਮੁਦ ਕਨਾਰੈ ॥

ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥

ਡਰ ਡਰਿ ਮਰੈ ਨ ਬੂਡੈ ਕੋਇ ॥

ਨਿਡਰੁ ਬੂਡਿ ਮਰੈ ਪਤਿ ਖੋਇ ॥

ਡਰ ਮਹਿ ਘਰੁ ਘਰ ਮਹਿ ਡਰੁ
ਜਾਣੈ ॥

ਤਖਤਿ ਨਿਵਾਸੁ ਸਚੁ ਮਨਿ
ਭਾਣੈ ॥੧੭॥

ਚਉਦਸਿ ਚਉਥੇ ਥਾਵਹਿ ਲਹਿ
ਪਾਵੈ ॥

ਰਾਜਸ ਤਾਮਸ ਸਤ ਕਾਲ ਸਮਾਵੈ ॥

ਸਸੀਅਰ ਕੈ ਘਰਿ ਸੂਰੁ ਸਮਾਵੈ ॥

ਜੋਗ ਜੁਗਤਿ ਕੀ ਕੀਮਤਿ ਪਾਵੈ ॥

ਚਉਦਸਿ ਭਵਨ ਪਾਤਾਲ ਸਮਾਏ ॥
ਖੰਡ ਬ੍ਰਹਮੰਡ ਰਹਿਆ ਲਿਵ
ਲਾਏ ॥੧੮॥

ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥

ਬੂਝਹੁ ਗਿਆਨੀ ਸਬਦੁ ਬੀਚਾਰਿ ॥

ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥

The Twelfth Day: Know, and practice, compassion and charity.

Bring your out-going mind back home.

Observe the fast of remaining free of desire.

Chant the unchanted Chant of the Naam with your mouth.

Know that the One Lord is contained in the three worlds.

Purity and self-discipline are all contained in knowing the Truth. ||16||

The Thirteenth Day: He is like a tree on the sea-shore.

But his roots can become immortal, if his mind is attuned to the Lord's Love.

Then, he will not die of fear or anxiety, and he will never drown.

Without the Fear of God, he drowns and dies, and loses his honor.

With the Fear of God in his heart, and his heart in the Fear of God, he knows God.

He sits on the throne, and becomes pleasing to the Mind of the True Lord. ||17||

The Fourteenth Day: One who enters into the fourth state,

overcomes time, and the three qualities of raajas, taamas and satva.

Then the sun enters into the house of the moon, and one knows the value of the technology of Yoga.

He remains lovingly focused on God, who is permeating the fourteen worlds, the nether regions of the underworld, the galaxies and solar systems. ||18||

Amaavas - The Night of the New Moon: The moon is hidden in the sky.

O wise one, understand and contemplate the Word of the Shabad.

The moon in the sky illuminates the three worlds.

ਕਰਿ ਕਰਿ ਵੇਖੈ ਕਰਤਾ ਸੋਈ ॥
 ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥
 ਮਨਮੁਖਿ ਭੂਲੇ ਆਵਹਿ ਜਾਹਿ ॥੧੯॥

ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥
 ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥

ਜਹ ਆਸਾ ਤਹ ਬਿਨਸਿ ਬਿਨਾਸਾ ॥
 ਫੂਟੈ ਖਪਰੁ ਦੁਬਿਧਾ ਮਨਸਾ ॥
 ਮਮਤਾ ਜਾਲ ਤੇ ਰਹੈ ਉਦਾਸਾ ॥
 ਪ੍ਰਣਵਤਿ ਨਾਨਕ ਹਮ ਤਾ ਕੇ
 ਦਾਸਾ ॥੨੦॥੧॥

Creating the creation, the Creator beholds it.
 One who sees, through the Guru, merges into Him.
 The self-willed manmukhs are deluded, coming and going
 in reincarnation. ||19||

One who establishes his home within his own heart,
 obtains the most beautiful, permanent place.
 One comes to understand his own self, when he finds the
 True Guru.
 Wherever there is hope, there is destruction and desolation.
 The bowl of duality and selfishness breaks.
 Prays Nanak, I am the slave of that one, who remains
 detached amidst the traps of attachment. ||20||1||

੮੪੧

ਬਿਲਾਵਲੁ ਮਹਲਾ ੩ ਵਾਰ ਸਤ
 ਘਰੁ ੧੦
 ੴ ਸਤਿਗੁਰ ਪ੍ਰਸਾਦਿ ॥

ਆਦਿਤ ਵਾਰਿ ਆਦਿ ਪੁਰਖੁ ਹੈ
 ਸੋਈ ॥
 ਆਪੇ ਵਰਤੈ ਅਵਰੁ ਨ ਕੋਈ ॥
 ਓਤਿ ਪੋਤਿ ਜਗੁ ਰਹਿਆ ਪਰੋਈ ॥
 ਆਪੇ ਕਰਤਾ ਕਰੈ ਸੁ ਹੋਈ ॥
 ਨਾਮਿ ਰਤੇ ਸਦਾ ਸੁਖੁ ਹੋਈ ॥
 ਗੁਰਮੁਖਿ ਵਿਰਲਾ ਬੁਝੈ ਕੋਈ ॥੧॥

ਹਿਰਦੈ ਜਪਨੀ ਜਪਉ ਗੁਣਤਾਸਾ ॥
 ਹਰਿ ਅਗਮ ਅਗੋਚਰੁ ਅਪਰੰਪਰ
 ਸੁਆਮੀ ਜਨ ਪਗਿ ਲਗਿ ਧਿਆਵਉ
 ਹੋਇ ਦਾਸਨਿ ਦਾਸਾ ॥੧॥ ਰਹਾਉ ॥

841

Bilaaval, Third Mahalaa, The Seven Days,
 Tenth House:

One Universal Creator God.
 By The Grace Of The True Guru:
 Sunday: He, the Lord, is the Primal Being.
 He Himself is the Pervading Lord; there is no other at all.
 Through and through, He is woven into the fabric of the
 world.
 Whatever the Creator Himself does, that alone happens.
 Imbued with the Naam, the Name of the Lord, one is
 forever in peace.
 But how rare is the one, who, as Gurmukh, understands
 this. ||1||

Within my heart, I chant the Chant of the Lord, the
 treasure of virtue.
 The Lord, my Lord and Master, is inaccessible,
 unfathomable and unlimited. Grasping the feet of the
 Lord's humble servants, I meditate on Him, and become
 the slave of His slaves. ||1||Pause||

ਸੋਮਵਾਰਿ ਸਚਿ ਰਹਿਆ ਸਮਾਇ ॥	Monday: The True Lord is permeating and pervading.
ਤਿਸ ਕੀ ਕੀਮਤਿ ਕਹੀ ਨ ਜਾਇ ॥	His value cannot be described.
ਆਖਿ ਆਖਿ ਰਹੇ ਸਭਿ ਲਿਵ ਲਾਇ ॥	Talking and speaking about Him, all keep themselves lovingly focused on Him.
ਜਿਸੁ ਦੇਵੈ ਤਿਸੁ ਪਲੈ ਪਾਇ ॥	Devotion falls into the laps of those whom He so blesses.
ਅਗਮ ਅਗੋਚਰੁ ਲਖਿਆ ਨ ਜਾਇ ॥	He is inaccessible and unfathomable; He cannot be seen.
ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥	Through the Word of the Guru's Shabad, the Lord is seen to be permeating and pervading everywhere. 2
ਮੰਗਲਿ ਮਾਇਆ ਮੋਹੁ ਉਪਾਇਆ ॥	Tuesday: The Lord created love and attachment to Maya.
ਆਪੇ ਸਿਰਿ ਸਿਰਿ ਧੰਧੈ ਲਾਇਆ ॥	He Himself has enjoined each and every being to their tasks.
ਆਪਿ ਬੁਝਾਏ ਸੋਈ ਬੂਝੈ ॥	He alone understands, whom the Lord causes to understand.
ਗੁਰ ਕੈ ਸਬਦਿ ਦਰੁ ਘਰੁ ਸੂਝੈ ॥	Through the Word of the Guru's Shabad, one understands his heart and home.
ਪ੍ਰੇਮ ਭਗਤਿ ਕਰੇ ਲਿਵ ਲਾਇ ॥	He worships the Lord in loving devotion.
ਹਉਮੈ ਮਮਤਾ ਸਬਦਿ ਜਲਾਇ ॥੩॥	His egotism and self-conceit are burnt away by the Shabad. 3
ਬੁਧਵਾਰਿ ਆਪੇ ਬੁਧਿ ਸਾਰੁ ॥	Wednesday: He Himself bestows sublime understanding.
ਗੁਰਮੁਖਿ ਕਰਣੀ ਸਬਦੁ ਵੀਚਾਰੁ ॥	The Gurmukh does good deeds, and contemplates the Word of the Shabad.
ਨਾਮਿ ਰਤੇ ਮਨੁ ਨਿਰਮਲੁ ਹੋਇ ॥	Imbued with the Naam, the Name of the Lord, the mind becomes pure and immaculate.
ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥	He sings the Glorious Praises of the Lord, and washes off the filth of egotism.
ਦਰਿ ਸਚੈ ਸਦ ਸੋਭਾ ਪਾਏ ॥	In the Court of the True Lord, he obtains lasting glory.
ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥	Imbued with the Naam, he is embellished with the Word of the Guru's Shabad. 4
ਲਾਹਾ ਨਾਮੁ ਪਾਏ ਗੁਰ ਦੁਆਰਿ ॥	The profit of the Naam is obtained through the Door of the Guru.
ਆਪੇ ਦੇਵੈ ਦੇਵਣਹਾਰੁ ॥	The Great Giver Himself gives it.
ਜੋ ਦੇਵੈ ਤਿਸ ਕਉ ਬਲਿ ਜਾਈਐ ॥	I am a sacrifice to the One who gives it.
ਗੁਰ ਪਰਸਾਦੀ ਆਪੁ ਗਵਾਈਐ ॥	By Guru's Grace, self-conceit is eradicated.

ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥	O Nanak, enshrine the Naam within your heart. I celebrate the victory of the Lord, the Great Giver. 5
ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੇ ਮਿਲੈ ਜਿਸੁ ਲੈਹਿ ਮਿਲਾਈ ॥੬॥	Thursday: The fifty-two warriors were deluded by doubt. All the goblins and demons are attached to duality. God Himself created them, and sees each one distinct. O Creator Lord, You are the Support of all. The beings and creatures are under Your protection. He alone meets You, whom You Yourself meet. 6
ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥	Friday: God is permeating and pervading everywhere. He Himself created all, and appraises the value of all. One who becomes Gurmukh, contemplates the Lord. He practices truth and self-restraint. Without genuine understanding, all fasts, religious rituals and daily worship services lead only to the love of duality. 7
ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥	Saturday: Contemplating good omens and the Shaastras, in egotism and self-conceit, the world wanders in delusion. The blind, self-willed manmukh is engrossed in the love of duality. Bound and gagged at death's door, he is beaten and punished. By Guru's Grace, one finds lasting peace. He practices Truth, and lovingly focuses on the Truth. 8
ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥	Those who serve the True Guru are very fortunate. Conquering their ego, they embrace love for the True Lord. They are automatically imbued with Your Love, O Lord.

੮੪੨

842

ਤੂ ਸੁਖਦਾਤਾ ਲੈਹਿ ਮਿਲਾਇ ॥

ਏਕਸ ਤੇ ਦੂਜਾ ਨਾਹੀ ਕੋਇ ॥

ਗੁਰਮੁਖਿ ਬੂਝੈ ਸੋਝੀ ਹੋਇ ॥੯॥

ਪੰਦ੍ਰ ਥਿਤੀ ਤੈ ਸਤ ਵਾਰ ॥

ਮਾਹਾ ਰੁਤੀ ਆਵਹਿ ਵਾਰ ਵਾਰ ॥

ਦਿਨਸੁ ਰੈਣਿ ਤਿਵੈ ਸੰਸਾਰੁ ॥

ਆਵਾ ਗਉਣੁ ਕੀਆ ਕਰਤਾਰਿ ॥

ਨਿਹਚਲੁ ਸਾਚੁ ਰਹਿਆ ਕਲ

ਧਾਰਿ ॥

ਨਾਨਕ ਗੁਰਮੁਖਿ ਬੂਝੈ ਕੋ ਸਬਦੁ

ਵੀਚਾਰਿ ॥੧੦॥੧॥

ਬਿਲਾਵਲੁ ਮਹਲਾ ੩ ॥

ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥

ਜੀਅ ਜੰਤ ਮਾਇਆ ਮੋਹਿ ਪਾਜੇ ॥

ਦੂਜੈ ਭਾਇ ਪਰਪੰਚਿ ਲਾਗੇ ॥

ਆਵਹਿ ਜਾਵਹਿ ਮਰਹਿ ਅਭਾਗੇ ॥

ਸਤਿਗੁਰਿ ਭੇਟਿਐ ਸੋਝੀ ਪਾਇ ॥

ਪਰਪੰਚੁ ਚੂਕੈ ਸਚਿ ਸਮਾਇ ॥੧॥

ਜਾ ਕੈ ਮਸਤਕਿ ਲਿਖਿਆ ਲੇਖੁ ॥

ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥

ਰਹਾਉ ॥

ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥

ਕੋਇ ਨ ਮੇਟੈ ਤੇਰੈ ਲੇਖੈ ॥

ਸਿਧ ਸਾਧਿਕ ਜੇ ਕੋ ਕਹੈ ਕਹਾਏ ॥

You are the Giver of peace; You merge them into Yourself.

Everything comes from the One and only Lord; there is no other at all.

The Gurmukh realizes this, and understands. ||9||

The fifteen lunar days, the seven days of the week,

the months, seasons, days and nights, come over and over again;

so the world goes on.

Coming and going were created by the Creator Lord.

The True Lord remains steady and stable, by His almighty power.

O Nanak, how rare is that Gurmukh who understands, and contemplates the Naam, the Name of the Lord. ||10||1||

Bilaaval, Third Mahalaa:

The Primal Lord Himself formed the Universe.

The beings and creatures are engrossed in emotional attachment to Maya.

In the love of duality, they are attached to the illusory material world.

The unfortunate ones die, and continue to come and go.

Meeting with the True Guru, understanding is obtained.

Then, the illusion of the material world is shattered, and one merges in Truth. ||1||

One who has such pre-ordained destiny inscribed upon his forehead

- the One God abides within his mind. ||1||Pause||

He created the Universe, and He Himself beholds all.

No one can erase Your record, Lord.

If someone calls himself a Siddha or a seeker,

ਭਰਮੇ ਭੂਲਾ ਆਵੈ ਜਾਏ ॥	he is deluded by doubt, and will continue coming and going.
ਸਤਿਗੁਰੁ ਸੇਵੈ ਸੋ ਜਨੁ ਬੁਝੈ ॥	That humble being alone understands, who serves the True Guru.
ਹਉਮੈ ਮਾਰੇ ਤਾ ਦਰੁ ਸੂਝੈ ॥੨॥	Conquering his ego, he finds the Lord's Door. 2
ਏਕਸੁ ਤੇ ਸਭੁ ਦੂਜਾ ਹੂਆ ॥	From the One Lord, all others were formed.
ਏਕੋ ਵਰਤੈ ਅਵਰੁ ਨ ਬੀਆ ॥	The One Lord is pervading everywhere; there is no other at all.
ਦੂਜੇ ਤੇ ਜੇ ਏਕੋ ਜਾਣੈ ॥	Renouncing duality, one comes to know the One Lord.
ਗੁਰੁ ਕੈ ਸਬਦਿ ਹਰਿ ਦਰਿ ਨੀਸਾਣੈ ॥	Through the Word of the Guru's Shabad, one knows the Lord's Door, and His Banner.
ਸਤਿਗੁਰੁ ਭੇਟੇ ਤਾ ਏਕੋ ਪਾਏ ॥	Meeting the True Guru, one finds the One Lord.
ਵਿਚਹੁ ਦੂਜਾ ਠਾਕਿ ਰਹਾਏ ॥੩॥	Duality is subdued within. 3
ਜਿਸ ਦਾ ਸਾਹਿਬੁ ਡਾਢਾ ਹੋਇ ॥	One who belongs to the All-powerful Lord and Master
ਤਿਸ ਨੋ ਮਾਰਿ ਨ ਸਾਕੈ ਕੋਇ ॥	no one can destroy him.
ਸਾਹਿਬੁ ਕੀ ਸੇਵਕੁ ਰਹੈ ਸਰਣਾਈ ॥	The Lord's servant remains under His protection;
ਆਪੇ ਬਖਸੇ ਦੇ ਵਡਿਆਈ ॥	The Lord Himself forgives him, and blesses him with glorious greatness.
ਤਿਸ ਤੇ ਊਪਰਿ ਨਾਹੀ ਕੋਇ ॥	There is none higher than Him.
ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥	Why should he be afraid? What should he ever fear? 4
ਗੁਰਮਤੀ ਸਾਂਤਿ ਵਸੈ ਸਰੀਰ ॥	Through the Guru's Teachings, peace and tranquility abide within the body.
ਸਬਦੁ ਚੀਨ੍ਹਿ ਫਿਰਿ ਲਗੈ ਨ ਪੀਰ ॥	Remember the Word of the Shabad, and you shall never suffer pain.
ਆਵੈ ਨ ਜਾਇ ਨਾ ਦੁਖੁ ਪਾਏ ॥	You shall not have to come or go, or suffer in sorrow.
ਨਾਮੇ ਰਾਤੇ ਸਹਜਿ ਸਮਾਏ ॥	Imbued with the Naam, the Name of the Lord, you shall merge in celestial peace.
ਨਾਨਕ ਗੁਰਮੁਖਿ ਵੇਖੈ ਹਦੂਰਿ ॥	O Nanak, the Gurmukh beholds Him ever-present, close at hand.
ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥	My God is always fully pervading everywhere. 5
ਇਕਿ ਸੇਵਕ ਇਕਿ ਭਰਮਿ ਭੁਲਾਏ ॥	Some are selfless servants, while others wander, deluded by doubt.

ਆਪੇ ਕਰੇ ਹਰਿ ਆਪਿ ਕਰਾਏ ॥	The Lord Himself does, and causes everything to be done.
ਏਕੋ ਵਰਤੈ ਅਵਰੁ ਨ ਕੋਇ ॥	The One Lord is all-pervading; there is no other at all.
ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥	The mortal might complain, if there were any other.
ਸਤਿਗੁਰੁ ਸੇਵੇ ਕਰਣੀ ਸਾਰੀ ॥	Serve the True Guru; this is the most excellent action.
ਦਰਿ ਸਾਚੈ ਸਾਚੇ ਵੀਚਾਰੀ ॥੬॥	In the Court of the True Lord, you shall be judged true. 6
ਬਿਤੀ ਵਾਰ ਸਭਿ ਸਬਦਿ ਸੁਹਾਏ ॥	All the lunar days, and the days of the week are beautiful, when one contemplates the Shabad.
ਸਤਿਗੁਰੁ ਸੇਵੇ ਤਾ ਫਲੁ ਪਾਏ ॥	If one serves the True Guru, he obtains the fruits of his rewards.
ਬਿਤੀ ਵਾਰ ਸਭਿ ਆਵਹਿ ਜਾਹਿ ॥	The omens and days all come and go.
ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥	But the Word of the Guru's Shabad is eternal and unchanging. Through it, one merges in the True Lord.
ਬਿਤੀ ਵਾਰ ਤਾ ਜਾ ਸਚਿ ਰਾਤੇ ॥	The days are auspicious, when one is imbued with Truth.
ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥	Without the Name, all the false ones wander deluded. 7
ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥	The self-willed manmukhs die, and dead, they fall into the most evil state.
ਏਕੁ ਨ ਚੇਤਹਿ ਦੂਜੈ ਲੋਭਾਹਿ ॥	They do not remember the One Lord; they are deluded by duality.
ਅਚੇਤ ਪਿੰਡੀ ਅਗਿਆਨ ਅੰਧਾਰੁ ॥	The human body is unconscious, ignorant and blind.
ਬਿਨੁ ਸਬਦੈ ਕਿਉ ਪਾਏ ਪਾਰੁ ॥	Without the Word of the Shabad, how can anyone cross over?
ਆਪਿ ਉਪਾਏ ਉਪਾਵਣਹਾਰੁ ॥	The Creator Himself creates.
ਆਪੇ ਕੀਤੇਨੁ ਗੁਰ ਵੀਚਾਰੁ ॥੮॥	He Himself contemplates the Guru's Word. 8
ਬਹੁਤੇ ਭੇਖ ਕਰਹਿ ਭੇਖਧਾਰੀ ॥	The religious fanatics wear all sorts of religious robes.
ਭਵਿ ਭਵਿ ਭਰਮਹਿ ਕਾਚੀ ਸਾਰੀ ॥	They roll around and wander around, like the false dice on the board.
ਐਥੈ ਸੁਖੁ ਨ ਆਗੈ ਹੋਇ ॥	They find no peace, here or hereafter.

੮੪੩

843

ਮਨਮੁਖ ਮੁਏ ਅਪਣਾ ਜਨਮੁ ਖੋਇ ॥	The self-willed manmukhs waste away their lives, and die.
ਸਤਿਗੁਰੁ ਸੇਵੇ ਭਰਮੁ ਚੁਕਾਏ ॥	Serving the True Guru, doubt is driven away.

ਘਰ ਹੀ ਅੰਦਰਿ ਸਚੁ ਮਹਲੁ
ਪਾਏ ॥੯॥

Deep within the home of the heart, one finds the Mansion
of the True Lord's Presence. ||9||

ਆਪੇ ਪੂਰਾ ਕਰੇ ਸੁ ਹੋਇ ॥
ਏਹਿ ਥਿਤੀ ਵਾਰ ਦੂਜਾ ਦੋਇ ॥
ਸਤਿਗੁਰ ਬਾਝਹੁ ਅੰਧੁ ਗੁਬਾਰੁ ॥
ਥਿਤੀ ਵਾਰ ਸੇਵਹਿ ਮੁਗਧ ਗਵਾਰ ॥
ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥

Whatever the Perfect Lord does, that alone happens.
Concern with these omens and days leads only to duality.
Without the True Guru, there is only pitch darkness.
Only idiots and fools worry about these omens and days.
O Nanak, the Gurmukh obtains understanding and
realization;

ਇਕਤੁ ਨਾਮਿ ਸਦਾ ਰਹਿਆ
ਸਮਾਇ ॥੧੦॥੨॥

he remains forever merged in the Name of the One
Lord. ||10||2||

ਬਿਲਾਵਲੁ ਮਹਲਾ ੧ ਛੰਤ ਦਖਣੀ
ੴ ਸਤਿਗੁਰ ਪ੍ਰਸਾਦਿ ॥

Bilaaval, First Mahalaa, Chhant, Dakhnee:

One Universal Creator God.

By The Grace Of The True Guru:

ਮੁੰਧ ਨਵੇਲੜੀਆ ਗੋਇਲਿ ਆਈ
ਰਾਮ ॥

The young, innocent soul-bride has come to the pasture
lands of the world.

ਮਟਕੀ ਡਾਰਿ ਧਰੀ ਹਰਿ ਲਿਵ
ਲਾਈ ਰਾਮ ॥

Laying aside her pitcher of worldly concern, she lovingly
attunes herself to her Lord.

ਲਿਵ ਲਾਇ ਹਰਿ ਸਿਉ ਰਹੀ ਗੋਇਲਿ
ਸਹਜਿ ਸਬਦਿ ਸੀਗਾਰੀਆ ॥

She remains lovingly absorbed in the pasture of the Lord,
automatically embellished with the Word of the Shabad.

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ
ਮਿਲਹੁ ਸਾਚਿ ਪਿਆਰੀਆ ॥

With her palms pressed together, she prays to the Guru, to
unite her with her True Beloved Lord.

ਧਨ ਭਾਇ ਭਗਤੀ ਦੇਖਿ ਪ੍ਰੀਤਮ
ਕਾਮ ਕ੍ਰੋਧੁ ਨਿਵਾਰਿਆ ॥

Seeing His bride's loving devotion, the Beloved Lord
eradicates unfulfilled sexual desire and unresolved anger.

ਨਾਨਕ ਮੁੰਧ ਨਵੇਲ ਸੁੰਦਰਿ ਦੇਖਿ
ਪਿਰੁ ਸਾਧਾਰਿਆ ॥੧॥

O Nanak, the young, innocent bride is so beautiful; seeing
her Husband Lord, she is comforted. ||1||

ਸਚਿ ਨਵੇਲੜੀਏ ਜੋਬਨਿ ਬਾਲੀ
ਰਾਮ ॥

Truthfully, O young soul-bride, your youth keeps you
innocent.

ਆਉ ਨ ਜਾਉ ਕਹੀ ਅਪਨੇ ਸਹ
ਨਾਲੀ ਰਾਮ ॥

Do not come and go anywhere; stay with your Husband
Lord.

ਨਾਹ ਅਪਨੇ ਸੰਗਿ ਦਾਸੀ ਮੈ ਭਗਤਿ
ਹਰਿ ਕੀ ਭਾਵਏ ॥

I will stay with my Husband Lord; I am His hand-maiden.
Devotional worship to the Lord is pleasing to me.

ਅਗਾਧਿ ਬੋਧਿ ਅਕਥੁ ਕਥੀਐ
ਸਹਜਿ ਪ੍ਰਭ ਗੁਣ ਗਾਵਏ ॥

ਰਾਮ ਨਾਮ ਰਸਾਲ ਰਸੀਆ ਰਵੈ
ਸਾਚਿ ਪਿਆਰੀਆ ॥

ਗੁਰਿ ਸਬਦੁ ਦੀਆ ਦਾਨੁ ਕੀਆ
ਨਾਨਕਾ ਵੀਚਾਰੀਆ ॥੨॥

ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ
ਰਾਮ ॥

ਗੁਰ ਕੈ ਭਾਇ ਚਲੇ ਸਾਚਿ ਸੰਗੂਤੀ
ਰਾਮ ॥

ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ
ਸੰਗਿ ਸਖੀ ਸਹੇਲੀਆ ॥

ਇਕ ਭਾਇ ਇਕ ਮਨਿ ਨਾਮੁ
ਵਸਿਆ ਸਤਿਗੁਰੂ ਹਮ
ਮੇਲੀਆ ॥

ਦਿਨੁ ਰੈਣਿ ਘੜੀ ਨ ਚਸਾ ਵਿਸਰੈ
ਸਾਸਿ ਸਾਸਿ ਨਿਰੰਜਨੇ ॥

ਸਬਦਿ ਜੋਤਿ ਜਗਾਇ ਦੀਪਕੁ
ਨਾਨਕਾ ਭਉ ਭੰਜਨੇ ॥੩॥

ਜੋਤਿ ਸਬਾਇਤੀਏ ਤ੍ਰਿਭਵਣ ਸਾਰੇ
ਰਾਮ ॥

ਘਟਿ ਘਟਿ ਰਵਿ ਰਹਿਆ ਅਲਖ
ਅਪਾਰੇ ਰਾਮ ॥

ਅਲਖ ਅਪਾਰ ਅਪਾਰੁ ਸਾਚਾ ਆਪੁ
ਮਾਰਿ ਮਿਲਾਈਐ ॥

ਹਉਮੈ ਮਮਤਾ ਲੋਭੁ ਜਾਲਹੁ ਸਬਦਿ
ਮੈਲੁ ਚੁਕਾਈਐ ॥

ਦਰਿ ਜਾਇ ਦਰਸਨੁ ਕਰੀ ਭਾਣੈ
ਤਾਰਿ ਤਾਰਣਹਾਰਿਆ ॥

ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ
ਨਾਨਕਾ ਉਰ ਧਾਰਿਆ ॥੪॥੧॥

I know the unknowable, and speak the unspoken; I sing the
Glorious Praises of the Celestial Lord God.

She who chants and savors the taste of the Lord's Name is
loved by the True Lord.

The Guru grants her the gift of the Shabad; O Nanak, she
contemplates and reflects upon it. ||2||

She who is fascinated by the Supreme Lord, sleeps with
her Husband Lord.

She walks in harmony with the Guru's Will, attuned to
the Lord.

The soul-bride is attuned to the Truth, and sleeps with the
Lord, along with her companions and sister soul-brides.

Loving the One Lord, with one-pointed mind, the Naam
dwells within; I am united with the True Guru.

Day and night, with each and every breath, I do not forget
the Immaculate Lord, for a moment, even for an instant.

So light the lamp of the Shabad, O Nanak, and burn away
your fear. ||3||

O soul-bride, the Lord's Light pervades all the three
worlds.

He is pervading each and every heart, the Invisible and
Infinite Lord.

He is Invisible and Infinite, Infinite and True; subduing his
self-conceit, one meets Him.

So burn away your egotistical pride, attachment and greed,
with the Word of the Shabad; wash away your filth.

When you go to the Lord's Door, you shall receive the
Blessed Vision of His Darshan; by His Will, the Savior
will carry you across and save you.

Tasting the Ambrosial Nectar of the Lord's Name, the
soul-bride is satisfied; O Nanak, she enshrines Him in her
heart. ||4||1||

ਬਿਲਾਵਲੁ ਮਹਲਾ ੧ ॥

ਮੈ ਮਨਿ ਚਾਉ ਘਣਾ ਸਾਚਿ ਵਿਗਾਸੀ
ਰਾਮ ॥

ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ
ਰਾਮ ॥

ਅਵਿਗਤੇ ਹਰਿ ਨਾਥੁ ਨਾਥਹ ਤਿਸੈ
ਭਾਵੈ ਸੋ ਥੀਐ ॥

ਕਿਰਪਾਲੁ ਸਦਾ ਦਇਆਲੁ ਦਾਤਾ
ਜੀਆ ਅੰਦਰਿ ਤੂੰ ਜੀਐ ॥

੮੪੪

ਮੈ ਅਵਰੁ ਗਿਆਨੁ ਨ ਧਿਆਨੁ ਪੂਜਾ
ਹਰਿ ਨਾਮੁ ਅੰਤਰਿ ਵਸਿ ਰਹੇ ॥

ਭੇਖੁ ਭਵਨੀ ਹਰੁ ਨ ਜਾਨਾ ਨਾਨਕਾ
ਸਚੁ ਗਹਿ ਰਹੇ ॥੧॥

ਭਿੰਨੜੀ ਰੈਣਿ ਭਲੀ ਦਿਨਸ ਸੁਹਾਏ
ਰਾਮ ॥

ਨਿਜ ਘਰਿ ਸੂਤੜੀਏ ਪਿਰਮੁ ਜਗਾਏ
ਰਾਮ ॥

ਨਵ ਹਾਣਿ ਨਵ ਧਨ ਸਬਦਿ ਜਾਗੀ
ਆਪਣੇ ਪਿਰ ਭਾਣੀਆ ॥

ਤਜਿ ਕੁੜੁ ਕਪਟੁ ਸੁਭਾਉ ਦੂਜਾ
ਚਾਕਰੀ ਲੋਕਾਣੀਆ ॥

ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ
ਸਬਦੁ ਨੀਸਾਣਿਆ ॥

ਕਰ ਜੋੜਿ ਨਾਨਕੁ ਸਾਚੁ ਮਾਰੈ
ਨਦਰਿ ਕਰਿ ਤੁਧੁ ਭਾਣਿਆ ॥੨॥

ਜਾਗੁ ਸਲੋਨੜੀਏ ਬੋਲੈ ਗੁਰਬਾਣੀ
ਰਾਮ ॥

ਜਿਨਿ ਸੁਣਿ ਮੰਨਿਅੜੀ ਅਕਥ
ਕਹਾਣੀ ਰਾਮ ॥

Bilaaval, First Mahalaa:

My mind is filled with such a great joy; I have blossomed forth in Truth.

I am enticed by the love of my Husband Lord, the Eternal, Imperishable Lord God.

The Lord is everlasting, the Master of masters. Whatever He wills, happens.

O Great Giver, You are always kind and compassionate. You infuse life into all living beings.

844

I have no other spiritual wisdom, meditation or worship; the Name of the Lord alone dwells deep within me.

I know nothing about religious robes, pilgrimages or stubborn fanaticism; O Nanak, I hold tight to the Truth. ||1||

The night is beautiful, drenched with dew, and the day is delightful,

when her Husband Lord wakes the sleeping soul-bride, in the home of the self.

The young bride has awakened to the Word of the Shabad; she is pleasing to her Husband Lord.

So renounce falsehood, fraud, love of duality and working for people.

The Name of the Lord is my necklace, and I am anointed with the True Shabad.

With his palms pressed together, Nanak begs for the gift of the True Name; please, bless me with Your Grace, through the pleasure of Your Will. ||2||

Awake, O bride of splendored eyes, and chant the Word of the Guru's Bani.

Listen, and place your faith in the Unspoken Speech of the Lord.

ਅਕਥ ਕਹਾਣੀ ਪਦੁ ਨਿਰਬਾਣੀ ਕੋ
ਵਿਰਲਾ ਗੁਰਮੁਖਿ ਬੂਝਏ ॥

The Unspoken Speech, the state of Nirvaanaa - how rare is the Gurmukh who understands this.

ਓਹੁ ਸਬਦਿ ਸਮਾਏ ਆਪੁ ਗਵਾਏ
ਤ੍ਰਿਭਵਣ ਸੋਝੀ ਸੂਝਏ ॥

Merging in the Word of the Shabad, self-conceit is eradicated, and the three worlds are revealed to her understanding.

ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ
ਮਨਿ ਗੁਣ ਸਾਰਿਆ ॥

Remaining detached, with infinity infusing, the true mind cherishes the virtues of the Lord.

ਓਹੁ ਪੂਰਿ ਰਹਿਆ ਸਰਬ ਠਾਈ
ਨਾਨਕਾ ਉਰਿ ਧਾਰਿਆ ॥੩॥

He is fully pervading and permeating all places; Nanak has enshrined Him within his heart. ||3||

ਮਹਲਿ ਬੁਲਾਇਝੀਏ ਭਗਤਿ ਸਨੇਹੀ
ਰਾਮ ॥

The Lord is calling you to the Mansion of His Presence; O soul-bride, He is the Lover of His devotees.

ਗੁਰਮਤਿ ਮਨਿ ਰਹਸੀ ਸੀਝਸਿ ਦੇਹੀ
ਰਾਮ ॥

Following the Guru's Teachings, your mind shall be delighted, and your body shall be fulfilled.

ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ
ਲੋਕ ਨਾਥੁ ਪਛਾਣਏ ॥

Conquer and subdue your mind, and love the Word of the Shabad; reform yourself, and realize the Lord of the three worlds.

ਮਨੁ ਡੀਗਿ ਡੋਲਿ ਨ ਜਾਇ ਕਤ ਹੀ
ਆਪਣਾ ਪਿਰੁ ਜਾਣਏ ॥

Her mind shall not waver or wander anywhere else, when she comes to know her Husband Lord.

ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ
ਤਾਣੁ ਤਕੀਆ ਤੇਰਓ ॥

You are my only Support, You are my Lord and Master. You are my strength and anchor.

ਸਾਚਿ ਸੂਚਾ ਸਦਾ ਨਾਨਕ ਗੁਰ
ਸਬਦਿ ਝਗਰੁ ਨਿਬੇਰਓ ॥੪॥੨॥

She is forever truthful and pure, O Nanak; through the Word of the Guru's Shabad, conflicts are resolved. ||4||2||

ਛੰਤ ਬਿਲਾਵਲੁ ਮਹਲਾ ੪ ਮੰਗਲ

Chhant, Bilaaval, Fourth Mahalaa, Mangal ~
The Song Of Joy:

ੴ ਸਤਿਗੁਰ ਪ੍ਰਸਾਦਿ ॥

One Universal Creator God.

By The Grace Of The True Guru:

ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ
ਸੁਖਿ ਸਮਾਣਾ ਰਾਮ ॥

My Lord God has come to my bed, and my mind is merged with the Lord.

ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ
ਰਲੀਆ ਮਾਣਾ ਰਾਮ ॥

As it pleases the Guru, I have found the Lord God, and I revel and delight in His Love.

ਵਡਭਾਗੀਆ ਸੋਹਾਗਣੀ ਹਰਿ
ਮਸਤਕਿ ਮਾਣਾ ਰਾਮ ॥

Very fortunate are those happy soul-brides, who have the jewel of the Naam upon their foreheads.

ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ
ਮਨਿ ਭਾਣਾ ਰਾਮ ॥੧॥

The Lord, the Lord God, is Nanak's Husband Lord, pleasing to his mind. ||1||

ਨਿੰਮਾਣਿਆ ਹਰਿ ਮਾਣੁ ਹੈ ਹਰਿ
ਪ੍ਰਭੁ ਹਰਿ ਆਪੈ ਰਾਮ ॥

The Lord is the honor of the dishonored. The Lord, the
Lord God is Himself by Himself.

ਗੁਰਮੁਖਿ ਆਪੁ ਗਵਾਇਆ ਨਿਤ
ਹਰਿ ਹਰਿ ਜਾਪੈ ਰਾਮ ॥

The Gurmukh eradicates self-conceit, and constantly
chants the Name of the Lord.

ਮੇਰੇ ਹਰਿ ਪ੍ਰਭ ਭਾਵੈ ਸੇ ਕਰੈ ਹਰਿ
ਰੰਗਿ ਹਰਿ ਰਾਪੈ ਰਾਮ ॥

My Lord God does whatever He pleases; the Lord imbues
mortal beings with the color of His Love.

ਜਨੁ ਨਾਨਕੁ ਸਹਜਿ ਮਿਲਾਇਆ
ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥

Servant Nanak is easily merged into the Celestial Lord. He
is satisfied with the sublime essence of the Lord. ||2||

ਮਾਣਸ ਜਨਮਿ ਹਰਿ ਪਾਈਐ ਹਰਿ
ਰਾਵਣ ਵੇਰਾ ਰਾਮ ॥

The Lord is found only through this human incarnation.
This is the time to contemplate the Lord.

ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ
ਘਣੇਰਾ ਰਾਮ ॥

As Gurmukhs, the happy soul-brides meet Him, and their
love for Him is abundant.

ਜਿਨ ਮਾਣਸ ਜਨਮਿ ਨ ਪਾਇਆ
ਤਿਨੁ ਭਾਗੁ ਮੰਦੇਰਾ ਰਾਮ ॥

Those who have not attained human incarnation, are
cursed by evil destiny.

ਹਰਿ ਹਰਿ ਹਰਿ ਹਰਿ ਰਾਖੁ ਪ੍ਰਭ
ਨਾਨਕੁ ਜਨੁ ਤੇਰਾ ਰਾਮ ॥੩॥

O Lord, God, Har, Har, Har, Har, save Nanak; he is Your
humble servant. ||3||

ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ
ਮਨੁ ਤਨੁ ਰੰਗਿ ਭੀਨਾ ਰਾਮ ॥

The Guru has implanted within me the Name of the
Inaccessible Lord God; my mind and body are drenched
with the Lord's Love.

੮੪੫

ਭਗਤਿ ਵਛਲੁ ਹਰਿ ਨਾਮੁ ਹੈ
ਗੁਰਮੁਖਿ ਹਰਿ ਲੀਨਾ ਰਾਮ ॥

The Name of the Lord is the Lover of His devotees; the
Gurmukhs attain the Lord.

ਬਿਨੁ ਹਰਿ ਨਾਮ ਨ ਜੀਵਦੇ ਜਿਉ
ਜਲ ਬਿਨੁ ਮੀਨਾ ਰਾਮ ॥

Without the Name of the Lord, they cannot even live, like
the fish without water.

ਸਫਲ ਜਨਮੁ ਹਰਿ ਪਾਇਆ ਨਾਨਕ
ਪ੍ਰਭਿ ਕੀਨਾ ਰਾਮ ॥੪॥੧॥੩॥

Finding the Lord, my life has become fruitful; O Nanak,
the Lord God has fulfilled me. ||4||1||3||

ਬਿਲਾਵਲੁ ਮਹਲਾ ੪ ਸਲੋਕੁ ॥
ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ
ਵਸੈ ਵਡਭਾਗੁ ॥

Bilaval, Fourth Mahalaa, Shalok:

ਗੁਰਿ ਪੂਰੈ ਵੇਖਾਲਿਆ ਨਾਨਕ ਹਰਿ
ਲਿਵ ਲਾਗੁ ॥੧॥

Seek out the Lord God, your only true Friend. He shall
dwell in your mind, by great good fortune.

The True Guru shall reveal Him to you; O Nanak, lovingly
focus yourself on the Lord. ||1||

ਛੰਤ ॥

Chhant:

ਮੇਰਾ ਹਰਿ ਪ੍ਰਭੁ ਰਾਵਣਿ ਆਈਆ
ਹਉਮੈ ਬਿਖੁ ਝਾਗੇ ਰਾਮ ॥

The soul-bride has come to ravish and enjoy her Lord God, after eradicating the poison of egotism.

ਗੁਰਮਤਿ ਆਪੁ ਮਿਟਾਇਆ ਹਰਿ
ਹਰਿ ਲਿਵ ਲਾਗੇ ਰਾਮ ॥

Following the Guru's Teachings, she has eliminated her self-conceit; she is lovingly attuned to her Lord, Har, Har.

ਅੰਤਰਿ ਕਮਲੁ ਪਰਗਾਸਿਆ ਗੁਰ
ਗਿਆਨੀ ਜਾਗੇ ਰਾਮ ॥

Her heart-lotus deep within has blossomed forth, and through the Guru, spiritual wisdom has been awakened within her.

ਜਨ ਨਾਨਕ ਹਰਿ ਪ੍ਰਭੁ ਪਾਇਆ
ਪੂਰੈ ਵਡਭਾਗੇ ਰਾਮ ॥੧॥

Servant Nanak has found the Lord God, by perfect, great good fortune. ||1||

ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ
ਨਾਮਿ ਵਧਾਈ ਰਾਮ ॥

The Lord, the Lord God, is pleasing to her mind; the Lord's Name resounds within her.

ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ
ਲਿਵ ਲਾਈ ਰਾਮ ॥

Through the Perfect Guru, God is obtained; she is lovingly focused on the Lord, Har, Har.

ਅਗਿਆਨੁ ਅੰਧੇਰਾ ਕਟਿਆ ਜੋਤਿ
ਪਰਗਟਿਆਈ ਰਾਮ ॥

The darkness of ignorance is dispelled, and the Divine Light radiantly shines forth.

ਜਨ ਨਾਨਕ ਨਾਮੁ ਅਧਾਰੁ ਹੈ ਹਰਿ
ਨਾਮਿ ਸਮਾਈ ਰਾਮ ॥੨॥

The Naam, the Name of the Lord, is Nanak's only Support; he merges into the Lord's Name. ||2||

ਧਨ ਹਰਿ ਪ੍ਰਭਿ ਪਿਆਰੈ ਰਾਵੀਆ
ਜਾਂ ਹਰਿ ਪ੍ਰਭ ਭਾਈ ਰਾਮ ॥

The soul-bride is ravished and enjoyed by her Beloved Lord God, when the Lord God is pleased with her.

ਅਖੀ ਪ੍ਰੇਮ ਕਸਾਈਆ ਜਿਉ ਬਿਲਕ
ਮਸਾਈ ਰਾਮ ॥

My eyes are drawn to His Love, like the cat to the mouse.

ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ
ਆਘਾਈ ਰਾਮ ॥

The Perfect Guru has united me with the Lord; I am satisfied by the subtle essence of the Lord.

ਜਨ ਨਾਨਕ ਨਾਮਿ ਵਿਗਸਿਆ ਹਰਿ
ਹਰਿ ਲਿਵ ਲਾਈ ਰਾਮ ॥੩॥

Servant Nanak blossoms forth in the Naam, the Name of the Lord; he is lovingly attuned to the Lord, Har, Har. ||3||

ਹਮ ਮੂਰਖ ਮੁਗਧ ਮਿਲਾਇਆ ਹਰਿ
ਕਿਰਪਾ ਧਾਰੀ ਰਾਮ ॥

I am a fool and an idiot, but the Lord showered me with His Mercy, and united me with Himself.

ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ
ਹਉਮੈ ਮਾਰੀ ਰਾਮ ॥

Blessed, blessed is the most wonderful Guru, who has conquered egotism.

ਜਿਨੁ ਵਡਭਾਗੀਆ ਵਡਭਾਗੁ ਹੈ
ਹਰਿ ਹਰਿ ਉਰ ਧਾਰੀ ਰਾਮ ॥

Very fortunate, of blessed destiny are those, who enshrine the Lord, Har, Har, in their hearts.

ਜਨ ਨਾਨਕ ਨਾਮੁ ਸਲਾਹਿ ਤੂ ਨਾਮੇ
ਬਲਿਹਾਰੀ ਰਾਮ ॥੪॥੨॥੪॥

O servant Nanak, praise the Naam, and be a sacrifice to the Naam. ||4||2||4||

ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥

Bilaaval, Fifth Mahalaa, Chhant:
One Universal Creator God.
By The Grace Of The True Guru:

ਮੰਗਲ ਸਾਜੁ ਭਇਆ ਪ੍ਰਭੁ ਅਪਨਾ
ਗਾਇਆ ਰਾਮ ॥

The time of rejoicing has come; I sing of my Lord God.

ਅਬਿਨਾਸੀ ਵਰੁ ਸੁਣਿਆ ਮਨਿ
ਉਪਜਿਆ ਚਾਇਆ ਰਾਮ ॥

I have heard of my Imperishable Husband Lord, and happiness fills my mind.

ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ
ਮਿਲੀਐ ਪੂਰਨ ਪਤੇ ॥

My mind is in love with Him; when shall I realize my great good fortune, and meet with my Perfect Husband?

ਸਹਜੇ ਸਮਾਈਐ ਗੋਵਿੰਦੁ ਪਾਈਐ
ਦੇਹੁ ਸਖੀਏ ਮੋਹਿ ਮਤੇ ॥

If only I could meet the Lord of the Universe, and be automatically absorbed into Him; tell me how, O my companions!

ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ
ਕਵਨ ਜੁਗਤੀ ਪਾਇਆ ॥

Day and night, I stand and serve my God; how can I attain Him?

ਬਿਨਵੰਤਿ ਨਾਨਕ ਕਰਹੁ ਕਿਰਪਾ
ਲੈਹੁ ਮੋਹਿ ਲੜਿ ਲਾਇਆ ॥੧॥

Prays Nanak, have mercy on me, and attach me to the hem of Your robe, O Lord. ||1||

ਭਇਆ ਸਮਾਹਤਾ ਹਰਿ ਰਤਨੁ
ਵਿਸਾਹਾ ਰਾਮ ॥

Joy has come! I have purchased the jewel of the Lord.

ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ
ਰਾਮ ॥

Searching, the seeker has found the Lord with the Saints.

ਮਿਲੇ ਸੰਤ ਪਿਆਰੇ ਦਇਆ ਧਾਰੇ
ਕਥਹਿ ਅਕਥ ਬੀਚਾਰੇ ॥

I have met the Beloved Saints, and they have blessed me with their kindness; I contemplate the Unspoken Speech of the Lord.

ਇਕ ਚਿਤਿ ਇਕ ਮਨਿ
ਧਿਆਇ ਸੁਆਮੀ ਲਾਇ
ਪ੍ਰੀਤਿ ਪਿਆਰੇ ॥

With my consciousness centered, and my mind one-pointed, I meditate on my Lord and Master, with love and affection.

ਕਰ ਜੋਤਿ ਪ੍ਰਭੁ ਪਹਿ ਕਰਿ ਬਿਨੰਤੀ
ਮਿਲੈ ਹਰਿ ਜਸੁ ਲਾਹਾ ॥

With my palms pressed together, I pray unto God, to bless me with the profit of the Lord's Praise.

ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ
ਪ੍ਰਭੁ ਅਗਮ ਅਥਾਹਾ ॥੨॥

Prays Nanak, I am Your slave. My God is inaccessible and unfathomable. ||2||

੮੪੬

846

ਸਾਹਾ ਅਟਲੁ ਗਣਿਆ ਪੂਰਨ ਸੰਜੋਗੋ
ਰਾਮ ॥

The date for my wedding is set, and cannot be changed;
my union with the Lord is perfect.

ਸੁਖਹ ਸਮੂਹ ਭਇਆ ਗਇਆ
ਵਿਜੋਗੋ ਰਾਮ ॥

I am totally at peace, and my separation from Him has
ended.

ਮਿਲਿ ਸੰਤ ਆਏ ਪ੍ਰਭ ਧਿਆਏ ਬਣੇ
ਅਚਰਜ ਜਾਵੀਆਂ ॥

The Saints meet and come together, and meditate on God;
they form a wondrous wedding party.

ਮਿਲਿ ਇਕਤ੍ਰ ਹੋਏ ਸਹਜਿ ਢੋਏ
ਮਨਿ ਪ੍ਰੀਤਿ ਉਪਜੀ ਮਾਵੀਆ ॥

Gathering together, they arrive with poise and grace, and
love fills the minds of the bride's family.

ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ
ਨਾਮੁ ਸਭਿ ਰਸ ਭੋਗੋ ॥

Her light blends with His Light, through and through, and
everyone enjoys the Nectar of the Lord's Name.

ਬਿਨਵੰਤਿ ਨਾਨਕ ਸਭ ਸੰਤਿ ਮੇਲੀ
ਪ੍ਰਭੁ ਕਰਣ ਕਾਰਣ ਜੋਗੋ ॥੩॥

Prays Nanak, the Saints have totally united me with God,
the All-powerful Cause of causes. ||3||

ਭਵਨੁ ਸੁਹਾਵੜਾ ਧਰਤਿ ਸਭਾਗੀ
ਰਾਮ ॥

Beautiful is my home, and beautiful is the earth.

ਪ੍ਰਭੁ ਘਰਿ ਆਇਅੜਾ ਗੁਰ ਚਰਣੀ
ਲਾਗੀ ਰਾਮ ॥

God has entered the home of my heart; I touch the
Guru's feet.

ਗੁਰ ਚਰਣ ਲਾਗੀ ਸਹਜਿ ਜਾਗੀ
ਸਗਲ ਇਛਾ ਪੁੰਨੀਆ ॥

Grasping the Guru's feet, I awake in peace and poise. All
my desires are fulfilled.

ਮੇਰੀ ਆਸ ਪੂਰੀ ਸੰਤ ਪੂਰੀ ਹਰਿ
ਮਿਲੇ ਕੰਤ ਵਿਛੁੰਨਿਆ ॥

My hopes are fulfilled, through the dust of the feet of
the Saints. After such a long separation, I have met my
Husband Lord.

ਆਨੰਦ ਅਨਦਿਨੁ ਵਜਹਿ ਵਾਜੇ ਅਹੰ
ਮਤਿ ਮਨ ਕੀ ਤਿਆਗੀ ॥

Night and day, the sounds of ecstasy resound and resonate;
I have forsaken my stubborn-minded intellect.

ਬਿਨਵੰਤਿ ਨਾਨਕ ਸਰਣਿ ਸੁਆਮੀ
ਸੰਤਸੰਗਿ ਲਿਵ ਲਾਗੀ ॥੪॥੧॥

Prays Nanak, I seek the Sanctuary of my Lord and
Master; in the Society of the Saints, I am lovingly
attuned to Him. ||4||1||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਭਾਗ ਸੁਲਖਣਾ ਹਰਿ ਕੰਤੁ ਹਮਾਰਾ
ਰਾਮ ॥

By blessed destiny, I have found my Husband Lord.

ਅਨਹਦ ਬਾਜਿੜਾ ਤਿਸੁ ਧੁਨਿ
ਦਰਬਾਰਾ ਰਾਮ ॥

The unstruck sound current vibrates and resounds in the
Court of the Lord.

ਆਨੰਦ ਅਨਦਿਨੁ ਵਜਹਿ ਵਾਜੇ
ਦਿਨਸੁ ਰੈਣਿ ਉਮਾਹਾ ॥

Night and day, the sounds of ecstasy resound and resonate;
day and night, I am enraptured.

ਤਹ ਰੋਗ ਸੋਗ ਨ ਦੂਖੁ ਬਿਆਪੈ
ਜਨਮ ਮਰਣੁ ਨ ਤਾਹਾ ॥

Disease, sorrow and suffering do not afflict anyone there;
there is no birth or death there.

ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ
ਭਗਤਿ ਭਰੇ ਭੰਡਾਰਾ ॥

There are treasures overflowing there - wealth, miraculous
powers, ambrosial nectar and devotional worship.

ਬਿਨਵੰਤਿ ਨਾਨਕ ਬਲਿਹਾਰਿ ਵੰਵਾ
ਪਾਰਬ੍ਰਹਮ ਪ੍ਰਾਨ ਅਧਾਰਾ ॥੧॥

Prays Nanak, I am a sacrifice, devoted to the Supreme
Lord God, the Support of the breath of life. ||1||

ਸੁਣਿ ਸਖੀਅ ਸਹੇਲਤੀਹੋ ਮਿਲਿ
ਮੰਗਲੁ ਗਾਵਹ ਰਾਮ ॥

Listen, O my companions, and sister soul-brides, let's join
together and sing the songs of joy.

ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ
ਕਉ ਰਾਵਹ ਰਾਮ ॥

Loving our God with mind and body, let's ravish and
enjoy Him.

ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ
ਨਿਮਖ ਪਲਕ ਨ ਤਿਆਗੀਐ ॥

Lovingly enjoying Him, we become pleasing to Him; let's
not reject Him, for a moment, even for an instant.

ਗਹਿ ਕੰਠਿ ਲਾਈਐ ਨਹ ਲਜਾਈਐ
ਚਰਨ ਰਜ ਮਨੁ ਪਾਗੀਐ ॥

Let's hug Him close in our embrace, and not feel shy; let's
bathe our minds in the dust of His feet.

ਭਗਤਿ ਠਗਉਰੀ ਪਾਇ ਮੋਹਹ
ਅਨਤ ਕਤਹੂ ਨ ਧਾਵਹ ॥

With the intoxicating drug of devotional worship, let's
entice Him, and not wander anywhere else.

ਬਿਨਵੰਤਿ ਨਾਨਕ ਮਿਲਿ ਸੰਗਿ
ਸਾਜਨ ਅਮਰ ਪਦਵੀ ਪਾਵਹ ॥੨॥

Prays Nanak, meeting with our True Friend, we attain the
immortal status. ||2||

ਬਿਸਮਨ ਬਿਸਮ ਭਈ ਪੇਖਿ ਗੁਣ
ਅਬਿਨਾਸੀ ਰਾਮ ॥

I am wonder-struck and amazed, gazing upon the Glories
of my Imperishable Lord.

ਕਰੁ ਗਹਿ ਭੁਜਾ ਗਹੀ ਕਟਿ ਜਮ ਕੀ
ਫਾਸੀ ਰਾਮ ॥

He took my hand, and held my arm, and cut away the
noose of Death.

ਗਹਿ ਭੁਜਾ ਲੀਨੀ ਦਾਸਿ ਕੀਨੀ
ਅੰਕੁਰਿ ਉਦੋਤੁ ਜਣਾਇਆ ॥

Holding me by the arm, He made me His slave; the branch
has sprouted in abundance.

ਮਲਨ ਮੋਹ ਬਿਕਾਰ ਨਾਠੇ ਦਿਵਸ
ਨਿਰਮਲ ਆਇਆ ॥

Pollution, attachment and corruption have run away; the
immaculate day has dawned.

ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ
ਦੁਰਮਤਿ ਨਾਸੀ ॥

Casting His Glance of Grace, the Lord loves me with His
Mind; my immense evil-mindedness is dispelled.

ਬਿਨਵੰਤਿ ਨਾਨਕ ਭਈ ਨਿਰਮਲ
ਪ੍ਰਭ ਮਿਲੇ ਅਬਿਨਾਸੀ ॥੩॥

Prays Nanak, I have become immaculate and pure; I have
met the Imperishable Lord God. ||3||

ਸੂਰਜ ਕਿਰਣਿ ਮਿਲੇ ਜਲ ਕਾ ਜਲੁ
ਹੂਆ ਰਾਮ ॥

ਜੋਤੀ ਜੋਤਿ ਰਲੀ ਸੰਪੂਰਨੁ ਥੀਆ
ਰਾਮ ॥

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ
ਏਕੁ ਵਖਾਣੀਐ ॥

ਆਤਮ ਪਸਾਰਾ ਕਰਣਹਾਰਾ ਪ੍ਰਭ
ਬਿਨਾ ਨਹੀ ਜਾਣੀਐ ॥

ਆਪਿ ਕਰਤਾ ਆਪਿ ਭੁਗਤਾ ਆਪਿ
ਕਾਰਣੁ ਕੀਆ ॥

ਬਿਨਵੰਤਿ ਨਾਨਕ ਸੇਈ ਜਾਣਹਿ
ਜਿਨੀ ਹਰਿ ਰਸੁ ਪੀਆ ॥੪॥੨॥

੮੪੭

ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥

ਸਖੀ ਆਉ ਸਖੀ ਵਸਿ ਆਉ ਸਖੀ
ਅਸੀ ਪਿਰ ਕਾ ਮੰਗਲੁ ਗਾਵਹ ॥

ਜਿ ਮਾਨੁ ਸਖੀ ਤਜਿ ਮਾਨੁ ਸਖੀ
ਮਤੁ ਆਪਣੇ ਪ੍ਰੀਤਮ ਭਾਵਹ ॥

ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ
ਏਕੁ ਨਿਰੰਜਨੇ ॥

ਲਗੁ ਚਰਣ ਸਰਣ ਦਇਆਲ
ਪ੍ਰੀਤਮ ਸਗਲ ਦੁਰਤ ਬਿਖੰਡਨੇ ॥

ਹੋਇ ਦਾਸ ਦਾਸੀ ਤਜਿ ਉਦਾਸੀ
ਬਹੁੜਿ ਬਿਧੀ ਨ ਧਾਵਾ ॥

ਨਾਨਕੁ ਪਇਅੰਪੈ ਕਰਹੁ ਕਿਰਪਾ
ਤਾਮਿ ਮੰਗਲੁ ਗਾਵਾ ॥੧॥

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ
ਟੋਹਨੀ ॥

The rays of light merge with the sun, and water merges with water.

One's light blends with the Light, and one becomes totally perfect.

I see God, hear God, and speak of the One and only God.

The soul is the Creator of the expanse of creation. Without God, I know no other at all.

He Himself is the Creator, and He Himself is the Enjoyer. He created the Creation.

Prays Nanak, they alone know this, who drink in the subtle essence of the Lord. ||4||2||

847

Bilaval, Fifth Mahalaa, Chhant:

One Universal Creator God.

By The Grace Of The True Guru:

Come, O my sisters, come, O my companions, and let us remain under the Lord's control. Let's sing the Songs of Bliss of our Husband Lord.

Renounce your pride, O my companions, renounce your egotistical pride, O my sisters, so that you may become pleasing to your Beloved.

Renounce pride, emotional attachment, corruption and duality, and serve the One Immaculate Lord.

Hold tight to the Sanctuary of the Feet of the Merciful Lord, your Beloved, the Destroyer of all sins.

Be the slave of His slaves, forsake sorrow and sadness, and do not bother with other devices.

Prays Nanak, O Lord, please bless me with Your Mercy, that I may sing Your songs of bliss. ||1||

The Ambrosial Naam, the Name of my Beloved, is like a cane to a blind man.

ਓਹ ਜੋਹੈ ਬਹੁ ਪਰਕਾਰ ਸੁੰਦਰਿ
ਮੋਹਨੀ ॥

ਮੋਹਨੀ ਮਹਾ ਬਚਿਤ੍ਰਿ ਚੰਚਲਿ
ਅਨਿਕ ਭਾਵ ਦਿਖਾਵਏ ॥

ਹੋਇ ਢੀਠ ਮੀਠੀ ਮਨਹਿ ਲਾਗੈ
ਨਾਮੁ ਲੈਣ ਨ ਆਵਏ ॥

ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ
ਘਾਟੈ ਜੋਹਨੀ ॥

ਨਾਨਕੁ ਪਇਅੰਪੈ ਦਇਆ ਧਾਰਹੁ ਮੈ
ਨਾਮੁ ਅੰਧੁਲੇ ਟੋਹਨੀ ॥੨॥

ਮੋਹਿ ਅਨਾਥ ਪ੍ਰਿਅ ਨਾਥ ਜਿਉ
ਜਾਨਹੁ ਤਿਉ ਰਖਹੁ ॥

ਚਤੁਰਾਈ ਮੋਹਿ ਨਾਹਿ ਰੀਝਾਵਉ
ਕਹਿ ਮੁਖਹੁ ॥

ਨਹ ਚਤੁਰਿ ਸੁਖਾਰਿ ਸੁਜਾਨ ਬੇਤੀ
ਮੋਹਿ ਨਿਰਗੁਨਿ ਗੁਨੁ ਨਹੀ ॥

ਨਹ ਰੂਪ ਧੂਪ ਨ ਨੈਣ ਬੰਕੇ ਜਹ
ਭਾਵੈ ਤਹ ਰਖੁ ਤੁਹੀ ॥

ਜੈ ਜੈ ਜਇਅੰਪਹਿ ਸਗਲ ਜਾ ਕਉ
ਕਰੁਣਾਪਤਿ ਗਤਿ ਕਿਨਿ ਲਖਹੁ ॥

ਨਾਨਕੁ ਪਇਅੰਪੈ ਸੇਵ ਸੇਵਕੁ ਜਿਉ
ਜਾਨਹੁ ਤਿਉ ਮੋਹਿ ਰਖਹੁ ॥੩॥

ਮੋਹਿ ਮਛਲੀ ਤੁਮ ਨੀਰ ਤੁਝ ਬਿਨੁ
ਕਿਉ ਸਰੈ ॥

ਮੋਹਿ ਚਾਤ੍ਰਕ ਤੁਮ ਬੂੰਦ ਤ੍ਰਿਪਤਉ
ਮੁਖਿ ਪਰੈ ॥

ਮੁਖਿ ਪਰੈ ਹਰੈ ਪਿਆਸ ਮੇਰੀ ਜੀਅ
ਹੀਆ ਪ੍ਰਾਨਪਤੇ ॥

ਲਾਡਿਲੇ ਲਾਡ ਲਡਾਇ ਸਭ ਮਹਿ
ਮਿਲੁ ਹਮਾਰੀ ਹੋਇ ਗਤੇ ॥

ਚੀਤਿ ਚਿਤਵਉ ਮਿਟੁ ਅੰਧਾਰੇ ਜਿਉ
ਆਸ ਚਕਵੀ ਦਿਨੁ ਚਰੈ ॥

Maya seduces in so many ways, like a beautiful enticing woman.

This enticer is so incredibly beautiful and clever; she entices with countless suggestive gestures.

Maya is stubborn and persistent; she seems so sweet to the mind, and then it does not chant the Naam.

At home, in the forest, on the banks of sacred rivers, fasting, worshipping, on the roads and on the shore, she is spying.

Prays Nanak, please bless me with Your Kindness, Lord; I am blind, and Your Name is my cane. ||2||

I am helpless and masterless; You, O my Beloved, are my Lord and Master. As it pleases You, so do You protect me.

I have no wisdom or cleverness; what face should I put on to please You?

I am not clever, skillful or wise; I am worthless, without any virtue at all.

I have no beauty or pleasing smell, no beautiful eyes. As it pleases You, please preserve me, O Lord.

His victory is celebrated by all; how can I know the state of the Lord of Mercy?

Prays Nanak, I am the servant of Your servants; as it pleases You, please preserve me. ||3||

I am the fish, and You are the water; without You, what can I do?

I am the rainbird, and You are the rain-drop; when it falls into my mouth, I am satisfied.

When it falls into my mouth, my thirst is quenched; You are the Lord of my soul, my heart, my breath of life.

Touch me, and caress me, O Lord, You are in all; let me meet You, so that I may be emancipated.

In my consciousness I remember You, and the darkness is dispelled, like the chakvi duck, which longs to see the dawn.

ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ
ਮਛਲੀ ਨੀਰੁ ਨ ਵੀਸਰੈ ॥੪॥

Prays Nanak, O my Beloved, please unite me with
Yourself; the fish never forgets the water. ||4||

ਧਨਿ ਧੰਨਿ ਹਮਾਰੇ ਭਾਗ ਘਰਿ
ਆਇਆ ਪਿਰੁ ਮੇਰਾ ॥

Blessed, blessed is my destiny; my Husband Lord has
come into my home.

ਸੋਹੇ ਬੰਕ ਦੁਆਰ ਸਗਲਾ ਬਨੁ
ਹਰਾ ॥

The gate of my mansion is so beautiful, and all my gardens
are so green and alive.

ਹਰ ਹਰਾ ਸੁਆਮੀ ਸੁਖਹ ਗਾਮੀ
ਅਨਦ ਮੰਗਲ ਰਸੁ ਘਣਾ ॥

My peace-giving Lord and Master has rejuvenated me, and
blessed me with great joy, bliss and love.

ਨਵਲ ਨਵਤਨ ਨਾਹੁ ਬਾਲਾ ਕਵਨ
ਰਸਨਾ ਗੁਨ ਭਣਾ ॥

My Young Husband Lord is eternally young, and His body
is forever youthful; what tongue can I use to chant His
Glorious Praises?

ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ
ਸਹਸਾ ਦੁਖੁ ਹਰਾ ॥

My bed is beautiful; gazing upon Him, I am fascinated,
and all my doubts and pains are dispelled.

ਨਾਨਕੁ ਪਇਅੰਪੈ ਮੇਰੀ ਆਸ
ਪੂਰੀ ਮਿਲੇ ਸੁਆਮੀ
ਅਪਰੰਪਰਾ ॥੫॥੧॥੩॥

Prays Nanak, my hopes are fulfilled; my Lord and Master
is unlimited. ||5||1||3||

ਬਿਲਾਵਲੁ ਮਹਲਾ ੫ ਛੰਤ ਮੰਗਲ

Bilaaval, Fifth Mahalaa, Chhant, Mangal ~

ੴ ਸਤਿਗੁਰ ਪ੍ਰਸਾਦਿ ॥

The Song Of Joy:

One Universal Creator God.

By The Grace Of The True Guru:

ਸਲੋਕੁ ॥

Shalok:

ਸੁੰਦਰ ਸਾਂਤਿ ਦਇਆਲ ਪ੍ਰਭ ਸਰਬ
ਸੁਖਾ ਨਿਧਿ ਪੀਉ ॥

God is beautiful, tranquil and merciful; He is the treasure
of absolute peace, my Husband Lord.

੮੪੮

848

ਸੁਖ ਸਾਗਰ ਪ੍ਰਭ ਭੇਟਿਐ ਨਾਨਕ
ਸੁਖੀ ਹੋਤ ਇਹੁ ਜੀਉ ॥੧॥

Meeting with God, the Ocean of Peace, O Nanak, this soul
becomes happy. ||1||

ਛੰਤ ॥

Chhant:

ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ
ਭਾਗੋ ਰਾਮ ॥

One finds God, the Ocean of Peace, when destiny is
activated.

ਮਾਨਨਿ ਮਾਨੁ ਵਵਾਈਐ ਹਰਿ
ਚਰਣੀ ਲਾਗੋ ਰਾਮ ॥

Abandoning the distinctions of honor and dishonor, grasp
the Feet of the Lord.

ਛੇਡਿ ਸਿਆਨਪ ਚਾਤੁਰੀ ਦੁਰਮਤਿ
ਬੁਧਿ ਤਿਆਗੋ ਰਾਮ ॥

Renounce cleverness and trickery, and forsake your
evil-minded intellect.

ਨਾਨਕ ਪਉ ਸਰਣਾਈ ਰਾਮ ਰਾਇ
ਬਿਰੁ ਹੋਇ ਸੁਹਾਗੋ ਰਾਮ ॥੧॥

O Nanak, seek the Sanctuary of the Sovereign Lord,
Your King, and your marriage will be permanent and
stable. ||1||

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ
ਬਿਨੁ ਮਰਿ ਜਾਈਐ ਰਾਮ ॥

Why forsake God, and attach yourself to another? Without
the Lord, you cannot even live.

ਲਾਜ ਨ ਆਵੈ ਅਗਿਆਨ ਮਤੀ
ਦੁਰਜਨ ਬਿਰਮਾਈਐ ਰਾਮ ॥

The ignorant fool does not feel any shame; the evil man
wanders around deluded.

ਪਤਿਤ ਪਾਵਨ ਪ੍ਰਭੁ ਤਿਆਗਿ
ਕਰੇ ਕਹੁ ਕਤ ਠਹਰਾਈਐ
ਰਾਮ ॥

God is the Purifier of sinners; if he forsakes God, tell me,
where he can find a place of rest?

ਨਾਨਕ ਭਗਤਿ ਭਾਉ ਕਰਿ
ਦਇਆਲ ਕੀ ਜੀਵਨ ਪਦੁ ਪਾਈਐ
ਰਾਮ ॥੨॥

O Nanak, by loving devotional worship of the Merciful
Lord, he attains the state of eternal life. ||2||

ਸ੍ਰੀ ਗੋਪਾਲੁ ਨ ਉਚਰਹਿ ਬਲਿ
ਗਈਏ ਦੁਹਚਾਰਣਿ ਰਸਨਾ ਰਾਮ ॥

May that vicious tongue that does not chant the Name of
the Great Lord of the World, be burnt.

ਪ੍ਰਭੁ ਭਗਤਿ ਵਛਲੁ ਨਹ ਸੇਵਹੀ
ਕਾਇਆ ਕਾਕ ਗ੍ਰਸਨਾ ਰਾਮ ॥

One who does not serve God, the Lover of His devotees,
shall have his body eaten by crows.

ਕ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ
ਜੋਨੀ ਬਸਨਾ ਰਾਮ ॥

Enticed by doubt, he does not understand the pain it
brings; he wanders through millions of incarnations.

ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ
ਬਿਸਟਾ ਕ੍ਰਿਮ ਭਸਮਾ ਰਾਮ ॥੩॥

O Nanak, if you desire anything other than the Lord, you
shall be consumed, like a maggot in manure. ||3||

ਲਾਇ ਬਿਰਹੁ ਭਗਵੰਤ ਸੰਗੇ ਹੋਇ
ਮਿਲੁ ਬੈਰਾਗਨਿ ਰਾਮ ॥

Embrace love for the Lord God, and in detachment, unite
with Him.

ਚੰਦਨ ਚੀਰ ਸੁਗੰਧ ਰਸਾ ਹਉਮੈ
ਬਿਖੁ ਤਿਆਗਨਿ ਰਾਮ ॥

Give up your sandalwood oil, expensive clothes, perfumes,
tasty flavors and the poison of egotism.

ਈਤ ਉਤ ਨਹ ਡੋਲੀਐ ਹਰਿ ਸੇਵਾ
ਜਾਗਨਿ ਰਾਮ ॥

Do not waver this way or that, but remain wakeful in the
service of the Lord.

ਨਾਨਕ ਜਿਨਿ ਪ੍ਰਭੁ ਪਾਇਆ
ਆਪਣਾ ਸਾ ਅਟਲ ਸੁਹਾਗਨਿ
ਰਾਮ ॥੪॥੧॥੪॥

O Nanak, she who has obtained her God, is a happy soul-
bride forever. ||4||1||4||

ਬਿਲਾਵਲੁ ਮਹਲਾ ੫ ॥

Bilaaval, Fifth Mahalaa:

ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ
ਸੰਗੇ ਰਾਮ ॥

Seek the Lord, O fortunate ones, and join the Saadh
Sangat, the Company of the Holy.

ਗੁਨ ਗੋਵਿੰਦ ਸਦ ਗਾਈਅਹਿ
ਪਾਰਬ੍ਰਹਮ ਕੈ ਰੰਗੇ ਰਾਮ ॥

Sing the Glorious Praises of the Lord of the Universe
forever, imbued with the Love of the Supreme Lord God.

ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ
ਫਲ ਮੰਗੇ ਰਾਮ ॥

Serving God forever, you shall obtain the fruitful rewards
you desire.

ਨਾਨਕ ਪ੍ਰਭ ਸਰਣਾਗਤੀ ਜਪਿ
ਅਨਤ ਤਰੰਗੇ ਰਾਮ ॥੧॥

O Nanak, seek the Sanctuary of God; meditate on the
Lord, and ride the many waves of the mind. ||1||

ਇਕੁ ਤਿਲੁ ਪ੍ਰਭੁ ਨ ਵੀਸਰੈ ਜਿਨਿ
ਸਭੁ ਕਿਛੁ ਦੀਨਾ ਰਾਮ ॥

I shall not forget God, even for an instant; He has blessed
me with everything.

ਵਡਭਾਗੀ ਮੇਲਾਵਤਾ ਗੁਰਮੁਖਿ ਪਿਰੁ
ਚੀਨਾ ਰਾਮ ॥

By great good fortune, I have met Him; as Gurmukh, I
contemplate my Husband Lord.

ਬਾਹ ਪਕੜਿ ਤਮ ਤੇ ਕਾਢਿਆ ਕਰਿ
ਅਪੁਨਾ ਲੀਨਾ ਰਾਮ ॥

Holding me by the arm, He has lifted me up and pulled me
out of the darkness, and made me His own.

ਨਾਮੁ ਜਪਤ ਨਾਨਕ ਜੀਵੈ ਸੀਤਲੁ
ਮਨੁ ਸੀਨਾ ਰਾਮ ॥੨॥

Chanting the Naam, the Name of the Lord, Nanak lives;
his mind and heart are cooled and soothed. ||2||

ਕਿਆ ਗੁਣ ਤੇਰੇ ਕਹਿ ਸਕਉ ਪ੍ਰਭ
ਅੰਤਰਜਾਮੀ ਰਾਮ ॥

What virtues of Yours can I speak, O God, O Searcher of
hearts?

ਸਿਮਰਿ ਸਿਮਰਿ ਨਾਰਾਇਣੈ ਭਏ
ਪਾਰਗਰਾਮੀ ਰਾਮ ॥

Meditating, meditating in remembrance on the Lord, I
have crossed over to the other shore.

ਗੁਨ ਗਾਵਤ ਗੋਵਿੰਦ ਕੇ ਸਭ ਇਛੁ
ਪੁਜਾਮੀ ਰਾਮ ॥

Singing the Glorious Praises of the Lord of the Universe,
all my desires are fulfilled.

ਨਾਨਕ ਉਧਰੇ ਜਪਿ ਹਰੇ ਸਭਹੂ ਕਾ
ਸੁਆਮੀ ਰਾਮ ॥੩॥

Nanak is saved, meditating on the Lord, the Lord and
Master of all. ||3||

ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ
ਲੋਇਣ ਨੀਕੇ ਰਾਮ ॥

Sublime are those eyes, which are drenched with the Love
of the Lord.

ਪ੍ਰਭ ਪੇਖਤ ਇਛਾ ਪੁੰਨੀਆ ਮਿਲਿ
ਸਾਜਨ ਜੀ ਕੇ ਰਾਮ ॥

Gazing upon God, my desires are fulfilled; I have met the
Lord, the Friend of my soul.

ਅੰਮ੍ਰਿਤ ਰਸੁ ਹਰਿ ਪਾਇਆ
ਬਿਖਿਆ ਰਸ ਫੀਕੇ ਰਾਮ ॥

I have obtained the Ambrosial Nectar of the Lord's
Love, and now the taste of corruption is insipid and
tasteless to me.

ਨਾਨਕ ਜਲੁ ਜਲਹਿ ਸਮਾਇਆ ਜੋਤੀ
ਜੋਤਿ ਮੀਕੇ ਰਾਮ ॥੪॥੨॥੫॥੯॥

O Nanak, as water mingles with water, my light has
merged into the Light. ||4||2||5||9||

੮੪੯

849

ਬਿਲਾਵਲੁ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ॥

Vaar Of Bilaaval, Fourth Mahalaa:

One Universal Creator God.

By The Grace Of The True Guru:

Shalok, Fourth Mahalaa:

ਸਲੋਕ ਮਃ ੪ ॥

ਹਰਿ ਉਤਮੁ ਹਰਿ ਪ੍ਰਭੁ ਗਾਵਿਆ
ਕਰਿ ਨਾਦੁ ਬਿਲਾਵਲੁ ਰਾਗੁ ॥

I sing of the sublime Lord, the Lord God, in the melody of
Raag Bilaaval.

ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ
ਮਸਤਕਿ ਪੂਰਾ ਭਾਗੁ ॥

Hearing the Guru's Teachings, I obey them; this is the
pre-ordained destiny written upon my forehead.

ਸਭ ਦਿਨਸੁ ਰੈਣਿ ਗੁਣ ਉਚਰੈ
ਹਰਿ ਹਰਿ ਹਰਿ ਉਰਿ ਲਿਵ
ਲਾਗੁ ॥

All day and night, I chant the Glorious Praises of the
Lord, Har, Har, Har; within my heart, I am lovingly
attuned to Him.

ਸਭੁ ਤਨੁ ਮਨੁ ਹਰਿਆ ਹੋਇਆ ਮਨੁ
ਖਿੜਿਆ ਹਰਿਆ ਬਾਗੁ ॥

My body and mind are totally rejuvenated, and the
garden of my mind has blossomed forth in lush
abundance.

ਅਗਿਆਨੁ ਅੰਧੇਰਾ ਮਿਟਿ ਗਇਆ
ਗੁਰ ਚਾਨਣੁ ਗਿਆਨੁ ਚਰਾਗੁ ॥

The darkness of ignorance has been dispelled, with the
light of the lamp of the Guru's wisdom. Servant Nanak
lives by beholding the Lord.

ਜਨੁ ਨਾਨਕੁ ਜੀਵੈ ਦੇਖਿ ਹਰਿ ਇਕ
ਨਿਮਖ ਘੜੀ ਮੁਖਿ ਲਾਗੁ ॥੧॥

Let me behold Your face, for a moment, even an instant! ||1||

ਮਃ ੩ ॥

Third Mahalaa:

ਬਿਲਾਵਲੁ ਤਬ ਹੀ ਕੀਜੀਐ ਜਬ
ਮੁਖਿ ਹੋਵੈ ਨਾਮੁ ॥

Be happy and sing in Bilaaval, when the Naam, the Name
of the Lord, is in your mouth.

ਰਾਗ ਨਾਦ ਸਬਦਿ ਸੋਹਣੇ ਜਾ ਲਾਗੈ
ਸਹਜਿ ਧਿਆਨੁ ॥

The melody and music, and the Word of the Shabad are
beautiful, when one focuses his meditation on the
celestial Lord.

ਰਾਗ ਨਾਦ ਛੋਡਿ ਹਰਿ ਸੇਵੀਐ ਤਾ
ਦਰਗਹ ਪਾਈਐ ਮਾਨੁ ॥

So leave behind the melody and music, and serve the Lord;
then, you shall obtain honor in the Court of the Lord.

ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ
ਚੁਕੈ ਮਨਿ ਅਭਿਮਾਨੁ ॥੨॥

O Nanak, as Gurmukh, contemplate God, and rid your
mind of egotistical pride. ||2||

ਪਉੜੀ ॥

ਤੂ ਹਰਿ ਪ੍ਰਭੂ ਆਪਿ ਅਗੰਮੁ ਹੈ ਸਭਿ
ਤੁਧੁ ਉਪਾਇਆ ॥

ਤੂ ਆਪੇ ਆਪਿ ਵਰਤਦਾ ਸਭੁ
ਜਗਤੁ ਸਬਾਇਆ ॥

ਤੁਧੁ ਆਪੇ ਤਾੜੀ ਲਾਈਐ ਆਪੇ
ਗੁਣ ਗਾਇਆ ॥

ਹਰਿ ਧਿਆਵਹੁ ਭਗਤਹੁ ਦਿਨਸੁ
ਰਾਤਿ ਅੰਤਿ ਲਏ ਛੁਡਾਇਆ ॥

ਜਿਨਿ ਸੇਵਿਆ ਤਿਨਿ ਸੁਖੁ
ਪਾਇਆ ਹਰਿ ਨਾਮਿ
ਸਮਾਇਆ ॥੧॥

Pauree:

O Lord God, You Yourself are inaccessible; You formed everything.

You Yourself are totally permeating and pervading the entire universe.

You Yourself are absorbed in the state of deep meditation; You Yourself sing Your Glorious Praises.

Meditate on the Lord, O devotees, day and night; He shall deliver you in the end.

Those who serve the Lord, find peace; they are absorbed in the Name of the Lord. ||1||

ਸਲੋਕ ਮਃ ੩ ॥

ਦੂਜੈ ਭਾਇ ਬਿਲਾਵਲੁ ਨ ਹੋਵਈ
ਮਨਮੁਖਿ ਥਾਇ ਨ ਪਾਇ ॥

ਪਾਖੰਡਿ ਭਗਤਿ ਨ ਹੋਵਈ
ਪਾਰਬ੍ਰਹਮੁ ਨ ਪਾਇਆ
ਜਾਇ ॥

ਮਨਹਠਿ ਕਰਮ ਕਮਾਵਣੇ ਥਾਇ ਨ
ਕੋਈ ਪਾਇ ॥

ਨਾਨਕ ਗੁਰਮੁਖਿ ਆਪੁ ਬੀਚਾਰੀਐ
ਵਿਚਹੁ ਆਪੁ ਗਵਾਇ ॥

ਆਪੇ ਆਪਿ ਪਾਰਬ੍ਰਹਮੁ ਹੈ
ਪਾਰਬ੍ਰਹਮੁ ਵਸਿਆ ਮਨਿ ਆਇ ॥

ਜੰਮਣੁ ਮਰਣਾ ਕਟਿਆ ਜੋਤੀ ਜੋਤਿ
ਮਿਲਾਇ ॥੧॥

Shalok, Third Mahalaa:

In the love of duality, the happiness of Bilaaval does not come; the self-willed manmukh finds no place of rest.

Through hypocrisy, devotional worship does not come, and the Supreme Lord God is not found.

By stubborn-mindedly performing religious rituals, no one obtains the approval of the Lord.

O Nanak, the Gurmukh understands himself, and eradicates self-conceit from within.

He Himself is the Supreme Lord God; the Supreme Lord God comes to dwell in his mind.

Birth and death are erased, and his light blends with the Light. ||1||

ਮਃ ੩ ॥

ਬਿਲਾਵਲੁ ਕਰਿਹੁ ਤੁਮ੍ ਪਿਆਰਿਹੋ
ਏਕਸੁ ਸਿਉ ਲਿਵ ਲਾਇ ॥

ਜਨਮ ਮਰਣ ਦੁਖੁ ਕਟੀਐ ਸਚੇ ਰਹੈ
ਸਮਾਇ ॥

Third Mahalaa:

Be happy in Bilaaval, O my beloveds, and embrace love for the One Lord.

The pains of birth and death shall be eradicated, and you shall remain absorbed in the True Lord.

ਸਦਾ ਬਿਲਾਵਲੁ ਅਨੰਦੁ ਹੈ ਜੇ
ਚਲਹਿ ਸਤਿਗੁਰ ਭਾਇ ॥

ਸਤਸੰਗਤੀ ਬਹਿ ਭਾਉ ਕਰਿ ਸਦਾ
ਹਰਿ ਕੇ ਗੁਣ ਗਾਇ ॥

ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ
ਮੇਲਿ ਮਿਲਾਇ ॥੨॥

ਪਉੜੀ ॥

ਸਭਨਾ ਜੀਆ ਵਿਚਿ ਹਰਿ ਆਪਿ ਸੋ
ਭਗਤਾ ਕਾ ਮਿਤੁ ਹਰਿ ॥

ਸਭੁ ਕੋਈ ਹਰਿ ਕੈ ਵਸਿ ਭਗਤਾ ਕੈ
ਅਨੰਦੁ ਘਰਿ ॥

ਹਰਿ ਭਗਤਾ ਕਾ ਮੇਲੀ ਸਰਬਤ ਸਉ
ਨਿਸੁਲ ਜਨ ਟੰਗ ਧਰਿ ॥

ਹਰਿ ਸਭਨਾ ਕਾ ਹੈ ਖਸਮੁ ਸੋ ਭਗਤ
ਜਨ ਚਿਤਿ ਕਰਿ ॥

ਤੁਧੁ ਅਪੜਿ ਕੋਇ ਨ ਸਕੈ ਸਭ
ਝਖਿ ਝਖਿ ਪਵੈ ਝੜਿ ॥੨॥

੮੫੦

ਸਲੋਕ ਮਃ ੩ ॥

ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ
ਚਲਹਿ ਸਤਿਗੁਰ ਭਾਇ ॥

ਜਿਨ ਕੈ ਹਿਰਦੈ ਹਰਿ ਵਸੈ ਹਉਮੈ
ਰੋਗੁ ਗਵਾਇ ॥

ਗੁਣ ਰਵਹਿ ਗੁਣ ਸੰਗ੍ਰਹਿ ਜੋਤੀ
ਜੋਤਿ ਮਿਲਾਇ ॥

ਇਸੁ ਜੁਗ ਮਹਿ ਵਿਰਲੇ ਬ੍ਰਾਹਮਣ
ਬ੍ਰਹਮੁ ਬਿੰਦਹਿ ਚਿਤੁ ਲਾਇ ॥

ਨਾਨਕ ਜਿਨੁ ਕਉ ਨਦਰਿ ਕਰੇ ਹਰਿ
ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥

You shall be blissful forever in Bilaaval, if you walk in
harmony with the Will of the True Guru.

Sitting in the Saints' Congregation, sing with love the
Glorious Praises of the Lord forever.

O Nanak, beautiful are those humble beings, who, as
Gurmukh, are united in the Lord's Union. ||2||

Pauree:

The Lord Himself is within all beings. The Lord is the
friend of His devotees.

Everyone is under the Lord's control; in the home of the
devotees there is bliss.

The Lord is the friend and companion of His devotees; all
His humble servants stretch out and sleep in peace.

The Lord is the Lord and Master of all; O humble devotee,
remember Him.

No one can equal You, Lord. Those who try, struggle and
die in frustration. ||2||

850

Shalok, Third Mahalaa:

He alone knows God, and he alone is a Brahmin, who
walks in harmony with the Will of the True Guru.

One whose heart is filled with the Lord, is freed of egotism
and disease.

He chants the Lord's Praises, gathers virtue, and his light
merges into the Light.

How rare are those Brahmins who, in this age, come to
know God, by lovingly focusing their consciousness on
Him.

O Nanak, those who are blessed by the Lord's Glance of
Grace, remain lovingly attuned to the Name of the True
Lord. ||1||

ਮਃ ੩ ॥

ਸਤਿਗੁਰ ਕੀ ਸੇਵ ਨ ਕੀਤੀਆ
ਸਬਦਿ ਨ ਲਗੋ ਭਾਉ ॥
ਹਉਮੈ ਰੋਗੁ ਕਮਾਵਣਾ ਅਤਿ ਦੀਰਘੁ
ਬਹੁ ਸੁਆਉ ॥
ਮਨਹਠਿ ਕਰਮ ਕਮਾਵਣੇ ਫਿਰਿ
ਫਿਰਿ ਜੋਨੀ ਪਾਇ ॥
ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ
ਆਪੇ ਲਏ ਮਿਲਾਇ ॥
ਨਾਨਕ ਨਦਰੀ ਨਦਰਿ ਕਰੇ ਤਾ ਨਾਮ
ਧਨੁ ਪਲੈ ਪਾਇ ॥੨॥

ਪਉੜੀ ॥

ਸਭ ਵਡਿਆਈਆ ਹਰਿ ਨਾਮ
ਵਿਚਿ ਹਰਿ ਗੁਰਮੁਖਿ ਧਿਆਈਐ ॥
ਜਿ ਵਸਤੁ ਮੰਗੀਐ ਸਾਈ ਪਾਈਐ
ਜੇ ਨਾਮਿ ਚਿਤੁ ਲਾਈਐ ॥
ਗੁਹਜ ਗਲ ਜੀਅ ਕੀ ਕੀਚੈ
ਸਤਿਗੁਰੁ ਪਾਸਿ ਤਾ ਸਰਬ ਸੁਖੁ
ਪਾਈਐ ॥
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ
ਭੁਖ ਲਹਿ ਜਾਈਐ ॥
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ
ਗੁਣ ਗਾਈਐ ॥੩॥

ਸਲੋਕ ਮਃ ੩ ॥

ਸਤਿਗੁਰ ਤੇ ਖਾਲੀ ਕੇ ਨਹੀ ਮੇਰੈ
ਪ੍ਰਭਿ ਮੇਲਿ ਮਿਲਾਏ ॥
ਸਤਿਗੁਰ ਕਾ ਦਰਸਨੁ ਸਫਲੁ ਹੈ
ਜੇਹਾ ਕੇ ਇਛੇ ਤੇਹਾ ਫਲੁ ਪਾਏ ॥
ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ
ਤ੍ਰਿਸਨਾ ਭੁਖ ਗਵਾਏ ॥

Third Mahalaa:

One who does not serve the True Guru, and who does not love the Word of the Shabad,
earns the very painful disease of egotism; he is so very selfish.
Acting stubborn-mindedly, he is reincarnated over and over again.
The birth of the Gurmukh is fruitful and auspicious. The Lord unites him with Himself.
O Nanak, when the Merciful Lord grants His Mercy, one obtains the wealth of the Naam, the Name of the Lord. ||2||

Pauree:

All glorious greatness is in the Name of the Lord; as Gurmukh, meditate on the Lord.
One obtains all that he asks for, if he keeps his consciousness focused on the Lord.
If he tells the secrets of his soul to the True Guru, then he finds absolute peace.
When the Perfect Guru bestows the Lord's Teachings, then all hunger departs.
One who is blessed with such pre-ordained destiny, sings the Glorious Praises of the Lord. ||3||

Shalok, Third Mahalaa:

No one goes away empty-handed from the True Guru; He unites me in Union with my God.
Fruitful is the Blessed Vision of the Darshan of the True Guru; through it, one obtains whatever fruitful rewards he desires.
The Word of the Guru's Shabad is Ambrosial Nectar. It banishes all hunger and thirst.

ਹਰਿ ਰਸੁ ਪੀ ਸੰਤੋਖੁ ਹੋਆ ਸਚੁ
ਵਸਿਆ ਮਨਿ ਆਏ ॥

ਸਚੁ ਧਿਆਇ ਅਮਰਾ ਪਦੁ
ਪਾਇਆ ਅਨਹਦ ਸਬਦ ਵਜਾਏ ॥

ਸਚੇ ਦਹ ਦਿਸਿ ਪਸਰਿਆ ਗੁਰ ਕੈ
ਸਹਜਿ ਸੁਭਾਏ ॥

ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ
ਛਪਹਿ ਨ ਕਿਸੈ ਦੇ ਛੁਪਾਏ ॥੧॥

ਮਃ ੩ ॥

ਗੁਰ ਸੇਵਾ ਤੇ ਹਰਿ ਪਾਈਐ ਜਾ
ਕਉ ਨਦਰਿ ਕਰੇਇ ॥

ਮਾਨਸ ਤੇ ਦੇਵਤੇ ਭਏ ਸਚੀ ਭਗਤਿ
ਜਿਸੁ ਦੇਇ ॥

ਹਉਮੈ ਮਾਰਿ ਮਿਲਾਇਅਨੁ ਗੁਰ ਕੈ
ਸਬਦਿ ਸੁਚੇਇ ॥

ਨਾਨਕ ਸਹਜੇ ਮਿਲਿ ਰਹੇ ਨਾਮੁ
ਵਡਿਆਈ ਦੇਇ ॥੨॥

ਪਉੜੀ ॥

ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ
ਵਡਿਆਈ ਹਰਿ ਕਰਤੈ ਆਪਿ
ਵਧਾਈ ॥

ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿ
ਓਨਾ ਅੰਦਰਿ ਹਿਰਦੈ ਭਾਈ ॥

ਨਿੰਦਕ ਦੁਸਟ ਵਡਿਆਈ ਵੇਖਿ ਨ
ਸਕਨਿ ਓਨਾ ਪਰਾਇਆ ਭਲਾ
ਨ ਸੁਖਾਈ ॥

ਕਿਆ ਹੋਵੈ ਕਿਸ ਹੀ ਕੀ ਝਖ ਮਾਰੀ
ਜਾ ਸਚੇ ਸਿਉ ਬਣਿ ਆਈ ॥

ਜਿ ਗਲ ਕਰਤੇ ਭਾਵੈ ਸਾ ਨਿਤ ਨਿਤ
ਚੜੈ ਸਵਾਈ ਸਭ ਝਖਿ ਝਖਿ ਮਰੈ
ਲੋਕਾਈ ॥੪॥

Drinking in the sublime essence of the Lord brings contentment; the True Lord comes to dwell in the mind.

Meditating on the True Lord, the status of immortality is obtained; the Unstruck Word of the Shabad vibrates and resounds.

The True Lord is pervading in the ten directions; through the Guru, this is intuitively known.

O Nanak, those humble beings who have the Truth deep within, are never hidden, even if others try to hide them. ||1||

Third Mahalaa:

Serving the Guru, one finds the Lord, when the Lord blesses him with His Glance of Grace.

Human beings become angels, when the Lord blesses them with true devotional worship.

Conquering egotism, they are blended with the Lord; through the Word of the Guru's Shabad, they are purified.

O Nanak, they remain merged with the Lord; they are blessed with the glorious greatness of the Naam. ||2||

Pauree:

Within the Guru, the True Guru, is the glorious greatness of the Name. The Creator Lord Himself has magnified it.

All His servants and Sikhs live by gazing, gazing upon it. It is pleasing to their hearts deep within.

The slanderers and evil-doers cannot see this glorious greatness; they do not appreciate the goodness of others.

What can be achieved by anyone babbling? The Guru is in love with the True Lord.

That which is pleasing to the Creator Lord, increases day by day, while all the people babble uselessly. ||4||

ਸਲੋਕ ਮਃ ੩ ॥

ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ
ਮੋਹਿ ਮਾਇਆ ਚਿਤੁ ਲਾਏ ॥

ਹਰਿ ਸੁਖੁ ਪਲਰਿ ਤਿਆਗਿਆ ਨਾਮੁ
ਵਿਸਾਰਿ ਦੁਖੁ ਪਾਏ ॥

੮੫੧

ਮਨਮੁਖ ਅਗਿਆਨੀ ਅੰਧੁਲੇ ਜਨਮਿ
ਮਰਹਿ ਫਿਰਿ ਆਵੈ ਜਾਏ ॥

ਕਾਰਜ ਸਿਧਿ ਨ ਹੋਵਨੀ ਅੰਤਿ
ਗਇਆ ਪਛੁਤਾਏ ॥

ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ
ਮਿਲੈ ਸੋ ਹਰਿ ਹਰਿ ਨਾਮੁ
ਧਿਆਏ ॥

ਨਾਮਿ ਰਤੇ ਜਨ ਸਦਾ ਸੁਖੁ ਪਾਇਨਿ
ਜਨ ਨਾਨਕ ਤਿਨ ਬਲਿ ਜਾਏ ॥੧॥

ਮਃ ੩ ॥

ਆਸਾ ਮਨਸਾ ਜਗਿ ਮੋਹਣੀ ਜਿਨਿ
ਮੋਹਿਆ ਸੰਸਾਰੁ ॥

ਸਭੁ ਕੋ ਜਮ ਕੇ ਚੀਰੇ ਵਿਚਿ ਹੈ
ਜੇਤਾ ਸਭੁ ਆਕਾਰੁ ॥

ਹੁਕਮੀ ਹੀ ਜਮੁ ਲਗਦਾ ਸੋ ਉਬਰੈ
ਜਿਸੁ ਬਖਸੈ ਕਰਤਾਰੁ ॥

ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ
ਤਰੈ ਜਾ ਛੋਡੈ ਅਹੰਕਾਰੁ ॥

ਆਸਾ ਮਨਸਾ ਮਾਰੇ ਨਿਰਾਸੁ ਹੋਇ
ਗੁਰ ਸਬਦੀ ਵੀਚਾਰੁ ॥੨॥

ਪਉੜੀ ॥

ਜਿਥੈ ਜਾਈਐ ਜਗਤ ਮਹਿ ਤਿਥੈ
ਹਰਿ ਸਾਈ ॥

Shalok, Third Mahalaa:

Cursed are the hopes in the love of duality; they tie the consciousness to love and attachment to Maya.

One who forsakes the peace of the Lord in exchange for straw, and forgets the Naam, suffers in pain.

851

The ignorant self-willed manmukhs are blind. They are born, only to die again, and continue coming and going.

Their affairs are not resolved, and in the end, they depart, regretting and repenting.

One who is blessed with the Lord's Grace, meets the True Guru; he alone meditates on the Name of the Lord, Har, Har.

Imbued with the Naam, the humble servants of the Lord find a lasting peace; servant Nanak is a sacrifice to them. ||1||

Third Mahalaa:

Hope and desire entice the world; they entice the whole universe.

Everyone, and all that has been created, is under the domination of Death.

By the Hukam of the Lord's Command, Death seizes the mortal; he alone is saved, whom the Creator Lord forgives.

O Nanak, by Guru's Grace, this mortal swims across, if he abandons his ego.

Conquer hope and desire, and remain unattached; contemplate the Word of the Guru's Shabad. ||2||

Pauree:

Wherever I go in this world, I see the Lord there.

ਅਗੈ ਸਭੁ ਆਪੇ ਵਰਤਦਾ ਹਰਿ
ਸਚਾ ਨਿਆਈ ॥

ਕੂੜਿਆਰਾ ਕੇ ਮੁਹ ਫਿਟਕੀਅਹਿ
ਸਚੁ ਭਗਤਿ ਵਡਿਆਈ ॥

ਸਚੁ ਸਾਹਿਬੁ ਸਚਾ ਨਿਆਉ ਹੈ
ਸਿਰਿ ਨਿੰਦਕ ਛਾਈ ॥

ਜਨ ਨਾਨਕ ਸਚੁ ਅਰਾਧਿਆ
ਗੁਰਮੁਖਿ ਸੁਖੁ ਪਾਈ ॥੫॥

In the world hereafter as well, the Lord, the True Judge
Himself, is pervading and permeating everywhere.

The faces of the false are cursed, while the true devotees
are blessed with glorious greatness.

True is the Lord and Master, and true is His justice. The
heads of the slanderers are covered with ashes.

Servant Nanak worships the True Lord in adoration; as
Gurmukh, he finds peace. ||5||

ਸਲੋਕ ਮਃ ੩ ॥

ਪੂਰੈ ਭਾਗਿ ਸਤਿਗੁਰੁ ਪਾਈਐ ਜੇ
ਹਰਿ ਪ੍ਰਭੁ ਬਖਸ ਕਰੇਇ ॥

ਓਪਾਵਾ ਸਿਰਿ ਓਪਾਉ ਹੈ ਨਾਉ
ਪਰਾਪਤਿ ਹੋਇ ॥

ਅੰਦਰੁ ਸੀਤਲੁ ਸਾਂਤਿ ਹੈ ਹਿਰਦੈ
ਸਦਾ ਸੁਖੁ ਹੋਇ ॥

ਅੰਮ੍ਰਿਤੁ ਖਾਣਾ ਪੈਨ੍ਣਾ ਨਾਨਕ ਨਾਇ
ਵਡਿਆਈ ਹੋਇ ॥੧॥

Shalok, Third Mahalaa:

By perfect destiny, one finds the True Guru, if the Lord
God grants forgiveness.

Of all efforts, the best effort is to attain the Lord's Name.

It brings a cooling, soothing tranquility deep within the
heart, and eternal peace.

Then, one eats and wears the Ambrosial Nectar; O Nanak,
through the Name, comes glorious greatness. ||1||

ਮਃ ੩ ॥

ਏ ਮਨ ਗੁਰ ਕੀ ਸਿਖ ਸੁਣਿ
ਪਾਇਹਿ ਗੁਣੀ ਨਿਧਾਨੁ ॥

ਸੁਖਦਾਤਾ ਤੇਰੈ ਮਨਿ ਵਸੈ ਹਉਮੈ
ਜਾਇ ਅਭਿਮਾਨੁ ॥

ਨਾਨਕ ਨਦਰੀ ਪਾਈਐ ਅੰਮ੍ਰਿਤੁ
ਗੁਣੀ ਨਿਧਾਨੁ ॥੨॥

Third Mahalaa:

O mind, listening to the Guru's Teachings, you shall obtain
the treasure of virtue.

The Giver of peace shall dwell in your mind; you shall be
rid of egotism and pride.

O Nanak, by His Grace, one is blessed with the Ambrosial
Nectar of the treasure of virtue. ||2||

ਪਉੜੀ ॥

ਜਿਤਨੇ ਪਾਤਿਸਾਹ ਸਾਹ ਰਾਜੇ ਖਾਨ
ਉਮਰਾਵ ਸਿਕਦਾਰ ਹਰਿ ਤਿਤਨੇ
ਸਭਿ ਹਰਿ ਕੇ ਕੀਏ ॥

ਜੇ ਕਿਛੁ ਹਰਿ ਕਰਾਵੈ ਸੁ ਓਇ
ਕਰਹਿ ਸਭਿ ਹਰਿ ਕੇ ਅਰਥੀਏ ॥

Pauree:

The kings, emperors, rulers, lords, nobles and chiefs, are
all created by the Lord.

Whatever the Lord causes them to do, they do; they are all
beggars, dependent on the Lord.

ਸੋ ਐਸਾ ਹਰਿ ਸਭਨਾ ਕਾ ਪ੍ਰਭੁ
ਸਤਿਗੁਰ ਕੈ ਵਲਿ ਹੈ ਤਿਨਿ ਸਭਿ
ਵਰਨ ਚਾਰੇ ਖਾਣੀ ਸਭ ਸ੍ਰਿਸਟਿ
ਗੋਲੇ ਕਰਿ ਸਤਿਗੁਰ ਅਗੈ ਕਾਰ
ਕਮਾਵਣ ਕਉ ਦੀਏ ॥

Such is God, the Lord of all; He is on the True Guru's side.
All castes and social classes, the four sources of creation,
and the whole universe are slaves of the True Guru; God
makes them work for Him.

ਹਰਿ ਸੇਵੇ ਕੀ ਐਸੀ ਵਡਿਆਈ
ਦੇਖਹੁ ਹਰਿ ਸੰਤਹੁ ਜਿਨਿ ਵਿਚਹੁ
ਕਾਇਆ ਨਗਰੀ ਦੁਸਮਨ ਦੂਤ ਸਭਿ
ਮਾਰਿ ਕਢੀਏ ॥

See the glorious greatness of serving the Lord, O Saints of
the Lord; He has conquered and driven all the enemies and
evil-doers out of the body-village.

ਹਰਿ ਹਰਿ ਕਿਰਪਾਲੁ ਹੋਆ ਭਗਤ
ਜਨਾ ਉਪਰਿ ਹਰਿ ਆਪਣੀ ਕਿਰਪਾ
ਕਰਿ ਹਰਿ ਆਪਿ ਰਖਿ ਲੀਏ ॥੬॥

The Lord, Har, Har, is Merciful to His humble devotees;
granting His Grace, the Lord Himself protects and
preserves them. ||6||

ਸਲੋਕ ਮਃ ੩ ॥

Shalok, Third Mahalaa:

ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ
ਧਿਆਨੁ ਨ ਲਾਗੈ ॥

Fraud and hypocrisy within bring constant pain; the self-
willed manmukh does not practice meditation.

ਦੁਖ ਵਿਚਿ ਕਾਰ ਕਮਾਵਣੀ ਦੁਖੁ
ਵਰਤੈ ਦੁਖੁ ਆਗੈ ॥

Suffering in pain, he does his deeds; he is immersed in
pain, and he shall suffer in pain hereafter.

ਕਰਮੀ ਸਤਿਗੁਰੁ ਭੇਟੀਐ ਤਾ ਸਚਿ
ਨਾਮਿ ਲਿਵ ਲਾਗੈ ॥

By his karma, he meets the True Guru, and then, he is
lovingly attuned to the True Name.

ਨਾਨਕ ਸਹਜੇ ਸੁਖੁ ਹੋਇ ਅੰਦਰਹੁ
ਭ੍ਰਮੁ ਭਉ ਭਾਗੈ ॥੧॥

O Nanak, he is naturally at peace; doubt and fear run away
and leave him. ||1||

ਮਃ ੩ ॥

Third Mahalaa:

ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ
ਕਾ ਨਾਉ ਮਨਿ ਭਾਇਆ ॥

The Gurmukh is in love with the Lord forever. The Name
of the Lord is pleasing to his mind.

੮੫੨

852

ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ
ਸੁਖੁ ਪਾਇਆ ॥

The Gurmukh beholds and speaks the Naam, the Name of
the Lord; chanting the Naam, he finds peace.

ਨਾਨਕ ਗੁਰਮੁਖਿ ਗਿਆਨੁ
ਪ੍ਰਗਾਸਿਆ ਤਿਮਰ ਅਗਿਆਨੁ
ਅੰਧੇਰੁ ਚੁਕਾਇਆ ॥੨॥

O Nanak, the spiritual wisdom of the Gurmukh shines
forth; the black darkness of ignorance is dispelled. ||2||

ਮਃ ੩ ॥

ਮਨਮੁਖ ਮੈਲੇ ਮਰਹਿ ਗਵਾਰ ॥

ਗੁਰਮੁਖਿ ਨਿਰਮਲ ਹਰਿ ਰਾਖਿਆ
ਉਰ ਧਾਰਿ ॥

ਭਨਤਿ ਨਾਨਕੁ ਸੁਣਹੁ ਜਨ ਭਾਈ ॥

ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥

ਅੰਦਰਿ ਸੰਸਾ ਦੂਖੁ ਵਿਆਪੇ ਸਿਰਿ
ਧੰਧਾ ਨਿਤ ਮਾਰ ॥

ਦੂਜੈ ਭਾਇ ਸੂਤੇ ਕਬਹੁ ਨ ਜਾਗਹਿ
ਮਾਇਆ ਮੋਹ ਪਿਆਰ ॥

ਨਾਮੁ ਨ ਚੇਤਹਿ ਸਬਦੁ ਨ
ਵੀਚਾਰਹਿ ਇਹੁ ਮਨਮੁਖ ਕਾ
ਬੀਚਾਰ ॥

ਹਰਿ ਨਾਮੁ ਨ ਭਾਇਆ ਬਿਰਥਾ
ਜਨਮੁ ਗਵਾਇਆ ਨਾਨਕ ਜਮੁ
ਮਾਰਿ ਕਰੇ ਖੁਆਰ ॥੩॥

ਪਉੜੀ ॥

ਜਿਸ ਨੇ ਹਰਿ ਭਗਤਿ ਸਚੁ
ਬਖਸੀਅਨੁ ਸੇ ਸਚਾ ਸਾਹੁ ॥

ਤਿਸ ਕੀ ਮੁਹਤਾਜੀ ਲੋਕੁ
ਕਢਦਾ ਹੋਰਤੁ ਹਟਿ ਨ ਵਥੁ ਨ
ਵੇਸਾਹੁ ॥

ਭਗਤ ਜਨਾ ਕਉ ਸਨਮੁਖੁ ਹੋਵੈ
ਸੁ ਹਰਿ ਰਾਸਿ ਲਏ ਵੇਮੁਖ ਭਸੁ
ਪਾਹੁ ॥

ਹਰਿ ਕੇ ਨਾਮ ਕੇ ਵਾਪਾਰੀ ਹਰਿ
ਭਗਤ ਹਹਿ ਜਮੁ ਜਾਗਾਤੀ ਤਿਨਾ
ਨੇੜਿ ਨ ਜਾਹੁ ॥

ਜਨ ਨਾਨਕਿ ਹਰਿ ਨਾਮ ਧਨੁ
ਲਦਿਆ ਸਦਾ ਵੇਪਰਵਾਹੁ ॥੭॥

Third Mahalaa:

The filthy, foolish, self-willed manmukhs die.

The Gurmukhs are immaculate and pure; they keep the Lord enshrined within their hearts.

Prays Nanak, listen, O Siblings of Destiny!

Serve the True Guru, and the filth of your ego shall be gone.

Deep within, the pain of skepticism afflicts them; their heads are constantly assaulted by worldly entanglements.

Asleep in the love of duality, they never wake up; they are attached to the love of Maya.

They do not remember the Name, and they do not contemplate the Word of the Shabad; this is the view of the self-willed manmukhs.

They do not love the Lord's Name, and they lose their life uselessly. O Nanak, the Messenger of Death attacks them, and humiliates them. ||3||

Pauree:

He alone is a true king, whom the Lord blesses with true devotion.

People pledge their allegiance to him; no other store stocks this merchandise, nor deals in this trade.

That humble devotee who turns his face towards the Guru and becomes sunmukh, receives the Lord's wealth; the faithless baymukh, who turns his face away from the Guru, gathers only ashes.

The Lord's devotees are dealers in the Name of the Lord. The Messenger of Death, the tax-collector, does not even approach them.

Servant Nanak has loaded the wealth of the Name of the Lord, who is forever independent and care-free. ||7||

ਸਲੋਕ ਮਃ ੩ ॥

ਇਸੁ ਜੁਗ ਮਹਿ ਭਗਤੀ ਹਰਿ ਧਨੁ
ਖਟਿਆ ਹੋਰੁ ਸਭੁ ਜਗਤੁ ਭਰਮਿ
ਭੁਲਾਇਆ ॥

ਗੁਰ ਪਰਸਾਦੀ ਨਾਮੁ ਮਨਿ
ਵਸਿਆ ਅਨਦਿਨੁ ਨਾਮੁ
ਧਿਆਇਆ ॥

ਬਿਖਿਆ ਮਾਹਿ ਉਦਾਸ ਹੈ ਹਉਮੈ
ਸਬਦਿ ਜਲਾਇਆ ॥

ਆਪਿ ਤਰਿਆ ਕੁਲ ਉਧਰੇ ਧੰਨੁ
ਜਣੇਦੀ ਮਾਇਆ ॥

ਸਦਾ ਸਹਜੁ ਸੁਖੁ ਮਨਿ ਵਸਿਆ ਸਚੇ
ਸਿਉ ਲਿਵ ਲਾਇਆ ॥

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ
ਭੁਲੇ ਹਉਮੈ ਮੋਹੁ ਵਧਾਇਆ ॥

ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ
ਭਾਇ ਚਿਤੁ ਲਾਇਆ ॥

ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ
ਗੁਰ ਤਤੁ ਨ ਪਾਇਆ ॥

ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ
ਤਿਨੀ ਬਿਰਥਾ ਜਨਮੁ ਗਵਾਇਆ ॥

ਨਾਨਕ ਨਾਮਿ ਰਤੇ ਸੇਈ ਜਨ
ਸਮਧੇ ਜਿ ਆਪੇ ਬਖਸਿ
ਮਿਲਾਇਆ ॥੧॥

ਮਃ ੩ ॥

ਨਾਨਕ ਸੋ ਸਾਲਾਹੀਐ ਜਿਸੁ ਵਸਿ
ਸਭੁ ਕਿਛੁ ਹੋਇ ॥

ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ
ਅਵਰੁ ਨ ਕੋਇ ॥

ਗੁਰਮੁਖਿ ਅੰਤਰਿ ਮਨਿ ਵਸੈ ਸਦਾ
ਸਦਾ ਸੁਖੁ ਹੋਇ ॥੨॥

Shalok, Third Mahalaa:

In this age, the devotee earns the wealth of the Lord; all the rest of the world wanders deluded in doubt.

By Guru's Grace, the Naam, the Name of the Lord, comes to dwell in his mind; night and day, he meditates on the Naam.

In the midst of corruption, he remains detached; through the Word of the Shabad, he burns away his ego.

He crosses over, and saves his relatives as well; blessed is the mother who gave birth to him.

Peace and poise fill his mind forever, and he embraces love for the True Lord.

Brahma, Vishnu and Shiva wander in the three qualities, while their egotism and desire increase.

The Pandits, the religious scholars and the silent sages read and debate in confusion; their consciousness is centered on the love of duality.

The Yogis, wandering pilgrims and Sanyaasees are deluded; without the Guru, they do not find the essence of reality.

The miserable self-willed manmukhs are forever deluded by doubt; they waste away their lives uselessly.

O Nanak, those who are imbued with the Naam are balanced and poised; forgiving them, the Lord blends them with Himself. ||1||

Third Mahalaa:

O Nanak, praise Him, who has control over everything.

Remember Him, O mortals - without Him, there is no other at all.

He dwells deep within those who are Gurmukh; forever and ever, they are at peace. ||2||

ਪਉੜੀ ॥

ਜਿਨੀ ਗੁਰਮੁਖਿ ਹਰਿ ਨਾਮ ਧਨੁ ਨ
 ਖਟਿਓ ਸੇ ਦੇਵਾਲੀਏ ਜੁਗ ਮਾਹਿ ॥
 ਓਇ ਮੰਗਦੇ ਫਿਰਹਿ ਸਭ ਜਗਤ
 ਮਹਿ ਕੋਈ ਮੁਹਿ ਖੁਕ ਨ ਤਿਨ ਕਉ
 ਪਾਹਿ ॥
 ਪਰਾਈ ਬਖੀਲੀ ਕਰਹਿ ਆਪਣੀ
 ਪਰਤੀਤਿ ਖੋਵਨਿ ਸਗਵਾ ਭੀ ਆਪੁ
 ਲਖਾਹਿ ॥
 ਜਿਸੁ ਧਨ ਕਾਰਣਿ ਚੁਗਲੀ ਕਰਹਿ
 ਸੇ ਧਨੁ ਚੁਗਲੀ ਹਥਿ ਨ ਆਵੈ ਓਇ
 ਭਾਵੈ ਤਿਥੈ ਜਾਹਿ ॥

੮੫੩

ਗੁਰਮੁਖਿ ਸੇਵਕ ਭਾਇ ਹਰਿ ਧਨੁ
 ਮਿਲੈ ਤਿਥਹੁ ਕਰਮਹੀਣ ਲੈ ਨ
 ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ
 ਧਨੁ ਨਾਹਿ ॥੮॥

ਸਲੋਕ ਮਃ ੩ ॥

ਗੁਰਮੁਖਿ ਸੰਸਾ ਮੂਲਿ ਨ ਹੋਵਈ
 ਚਿੰਤਾ ਵਿਚਹੁ ਜਾਇ ॥
 ਜੇ ਕਿਛੁ ਹੋਇ ਸੁ ਸਹਜੇ ਹੋਇ
 ਕਹਣਾ ਕਿਛੁ ਨ ਜਾਇ ॥
 ਨਾਨਕ ਤਿਨ ਕਾ ਆਖਿਆ
 ਆਪਿ ਸੁਣੇ ਜਿ ਲਇਅਨੁ ਪੰਨੈ
 ਪਾਇ ॥੧॥

ਮਃ ੩ ॥

ਕਾਲੁ ਮਾਰਿ ਮਨਸਾ ਮਨਹਿ ਸਮਾਣੀ
 ਅੰਤਰਿ ਨਿਰਮਲੁ ਨਾਉ ॥
 ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ
 ਅੰਮ੍ਰਿਤੁ ਪਿਆਉ ॥

Pauree:

Those who do not become Gurmukh and earn the wealth
 of the Lord's Name, are bankrupt in this age.
 They wander around begging all over the world, but no
 one even spits in their faces.
 They gossip about others, and lose their credit, and expose
 themselves as well.
 That wealth, for which they slander others, does not come
 into their hands, no matter where they go.

853

Through loving service, the Gurmukhs receive the wealth
 of the Naam, but the unfortunate ones cannot receive it.
 This wealth is not found anywhere else, in this country or
 in any other. ||8||

Shalok, Third Mahalaa:

The Gurmukh does not have an iota of skepticism or
 doubt; worries depart from within him.
 Whatever he does, he does with grace and poise. Nothing
 else can be said about him.
 O Nanak, the Lord Himself hears the speech of those
 whom He makes His own. ||1||

Third Mahalaa:

He conquers death, and subdues the desires of his mind;
 the Immaculate Name abides deep within him.
 Night and day, he remains awake and aware; he never
 sleeps, and he intuitively drinks in the Ambrosial Nectar.

ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ
ਹਰਿ ਗੁਣ ਗਾਉ ॥

ਨਿਜ ਘਰਿ ਵਾਸਾ ਸਦਾ ਸੋਹਦੇ
ਨਾਨਕ ਤਿਨ ਮਿਲਿਆ ਸੁਖੁ
ਪਾਉ ॥੨॥

ਪਉੜੀ ॥

ਹਰਿ ਧਨੁ ਰਤਨ ਜਵੇਹਰੀ ਸੋ
ਗੁਰਿ ਹਰਿ ਧਨੁ ਹਰਿ ਪਾਸਹੁ
ਦੇਵਾਇਆ ॥

ਜੇ ਕਿਸੈ ਕਿਹੁ ਦਿਸਿ ਆਵੈ ਤਾ
ਕੋਈ ਕਿਹੁ ਮੰਗਿ ਲਏ ਅਕੈ ਕੋਈ
ਕਿਹੁ ਦੇਵਾਏ ਏਹੁ ਹਰਿ ਧਨੁ
ਜੋਰਿ ਕੀਤੈ ਕਿਸੈ ਨਾਲਿ ਨ ਜਾਇ
ਵੰਡਾਇਆ ॥

ਜਿਸ ਨੋ ਸਤਿਗੁਰ ਨਾਲਿ ਹਰਿ
ਸਰਧਾ ਲਾਏ ਤਿਸੁ ਹਰਿ ਧਨ ਕੀ
ਵੰਡ ਹਥਿ ਆਵੈ ਜਿਸ ਨੋ ਕਰਤੈ
ਧੁਰਿ ਲਿਖਿ ਪਾਇਆ ॥

ਇਸੁ ਹਰਿ ਧਨ ਕਾ ਕੋਈ ਸਰੀਕੁ
ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ
ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ
ਧਨ ਕੀ ਬਖੀਲੀ ਕਰੇ ਤਿਸ ਕਾ
ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ
ਕਰਾਇਆ ॥

ਹਰਿ ਕੇ ਦਿਤੇ ਨਾਲਿ ਕਿਸੈ ਜੋਰੁ
ਬਖੀਲੀ ਨ ਚਲਈ ਦਿਹੁ ਦਿਹੁ ਨਿਤ
ਨਿਤ ਚੜੈ ਸਵਾਇਆ ॥੯॥

ਸਲੋਕ ਮ: ੩ ॥

ਜਗਤੁ ਜਲੰਦਾ ਰਖਿ ਲੈ ਆਪਣੀ
ਕਿਰਪਾ ਧਾਰਿ ॥

ਜਿਤੁ ਦੁਆਰੈ ਉਬਰੈ ਤਿਤੈ ਲੈਹੁ
ਉਬਾਰਿ ॥

His speech is sweet, and his words are nectar; night and
day, he sings the Glorious Praises of the Lord.

He dwells in the home of his own self, and appears
beautiful forever; meeting him, Nanak finds peace. ||2||

Pauree:

The wealth of the Lord is a jewel, a gem; the Guru has
caused the Lord to grant that wealth of the Lord.

If someone sees something, he may ask for it; or, someone
may cause it to be given to him. But no one can take a
share of this wealth of the Lord by force.

He alone obtains a share of the wealth of the Lord, who is
blessed by the Creator with faith and devotion to the True
Guru, according to his pre-ordained destiny.

No one is a share-holder in this wealth of the Lord, and no
one owns any of it. It has no boundaries or borders to be
disputed. If anyone speaks ill of the wealth of the Lord, his
face will be blackened in the four directions.

No one's power or slander can prevail against the gifts
of the Lord; day by day they continually, continuously
increase. ||9||

Shalok, Third Mahalaa:

The world is going up in flames - shower it with Your
Mercy, and save it!

Save it, and deliver it, by whatever method it takes.

ਸਤਿਗੁਰਿ ਸੁਖੁ ਵੇਖਾਲਿਆ ਸਚਾ
ਸਬਦੁ ਬੀਚਾਰਿ ॥

The True Guru has shown the way to peace, contemplating
the True Word of the Shabad.

ਨਾਨਕ ਅਵਰੁ ਨ ਸੁਝਈ ਹਰਿ ਬਿਨੁ
ਬਖਸਣਹਾਰੁ ॥੧॥

Nanak knows no other than the Lord, the Forgiving
Lord. ||1||

ਮਃ ੩ ॥

Third Mahalaa:

ਹਉਮੈ ਮਾਇਆ ਮੋਹਣੀ ਦੂਜੈ ਲਗੈ
ਜਾਇ ॥

Through egotism, fascination with Maya has trapped them
in duality.

ਨਾ ਇਹ ਮਾਰੀ ਨ ਮਰੈ ਨਾ ਇਹ
ਹਟਿ ਵਿਕਾਇ ॥

It cannot be killed, it does not die, and it cannot be sold in
a store.

ਗੁਰ ਕੈ ਸਬਦਿ ਪਰਜਾਲੀਐ ਤਾ
ਇਹ ਵਿਚਹੁ ਜਾਇ ॥

Through the Word of the Guru's Shabad, it is burnt away,
and then it departs from within.

ਤਨੁ ਮਨੁ ਹੋਵੈ ਉਜਲਾ ਨਾਮੁ ਵਸੈ
ਮਨਿ ਆਇ ॥

The body and mind become pure, and the Naam, the Name
of the Lord, comes to dwell within the mind.

ਨਾਨਕ ਮਾਇਆ ਕਾ ਮਾਰਣੁ ਸਬਦੁ
ਹੈ ਗੁਰਮੁਖਿ ਪਾਇਆ ਜਾਇ ॥੨॥

O Nanak, the Shabad is the killer of Maya; the Gurmukh
obtains it. ||2||

ਪਉੜੀ ॥

Pauree:

ਸਤਿਗੁਰ ਕੀ ਵਡਿਆਈ ਸਤਿਗੁਰਿ
ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥

The glorious greatness of the True Guru was bestowed
by the True Guru; He understood this as the Insignia, the
Mark of the Primal Lord's Will.

ਪੁਤੀ ਭਾਤੀਈ ਜਾਵਾਈ ਸਕੀ
ਅਗਹੁ ਪਿਛਹੁ ਟੇਲਿ ਡਿਠਾ
ਲਾਹਿਓਨੁ ਸਭਨਾ ਕਾ ਅਭਿਮਾਨੁ ॥

He tested His sons, nephews, sons-in-law and relatives,
and subdued the egotistical pride of them all.

ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ
ਹਰਿ ਬਖਸਿਓਸੁ ਸਭੁ ਜਹਾਨੁ ॥

Wherever anyone looks, my True Guru is there; the Lord
blessed Him with the whole world.

ਜਿ ਸਤਿਗੁਰ ਨੋ ਮਿਲਿ ਮੰਨੇ ਸੁ
ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ
ਸੁ ਫਿਰੈ ਭਰਿਸਟ ਥਾਨੁ ॥

One who meets with, and believes in the True Guru, is
embellished here and hereafter. Whoever turns his back on
the Guru and becomes baymukh, shall wander in cursed
and evil places.

੮੫੪

854

ਜਨ ਨਾਨਕ ਕੈ ਵਲਿ ਹੋਆ ਮੇਰਾ
ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥

My Lord and Master is on the side of servant Nanak. The
All-powerful and All-knowing Lord God is my Best Friend.

ਪਉਦੀ ਭਿਤਿ ਦੇਖਿ ਕੈ ਸਭਿ
ਆਇ ਪਏ ਸਤਿਗੁਰ ਕੀ ਪੈਰੀ
ਲਾਹਿਓਨੁ ਸਭਨਾ ਕਿਅਹੁ ਮਨਹੁ
ਗੁਮਾਨੁ ॥੧੦॥

Seeing the food being distributed, everyone came and fell
at the feet of the True Guru, who cleansed the minds of all
of their egotistical pride. ||10||

ਸਲੋਕ ਮਃ ੧ ॥

Shalok, First Mahalaa:

ਕੋਈ ਵਾਹੇ ਕੋ ਲੁਣੈ ਕੋ ਪਾਏ
ਖਲਿਹਾਨਿ ॥
ਨਾਨਕ ਏਵ ਨ ਜਾਪਈ ਕੋਈ ਖਾਇ
ਨਿਦਾਨਿ ॥੧॥

One plants the seed, another harvests the crop, and still
another beats the grain from the chaff.

O Nanak, it is not known, who will ultimately eat the
grain. ||1||

ਮਃ ੧ ॥

First Mahalaa:

ਜਿਸੁ ਮਨਿ ਵਸਿਆ ਤਰਿਆ ਸੋਇ ॥
ਨਾਨਕ ਜੋ ਭਾਵੈ ਸੋ ਹੋਇ ॥੨॥

He alone is carried across, within whose mind the Lord
abides.

O Nanak, that alone happens, which is pleasing to His
Will. ||2||

ਪਉੜੀ ॥

Pauree:

ਪਾਰਬ੍ਰਹਮਿ ਦਇਆਲਿ ਸਾਗਰੁ
ਤਾਰਿਆ ॥
ਗੁਰਿ ਪੂਰੈ ਮਿਹਰਵਾਨਿ ਭਰਮੁ ਭਉ
ਮਾਰਿਆ ॥
ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ
ਹਾਰਿਆ ॥
ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ
ਧਾਰਿਆ ॥
ਨਾਨਕ ਸਾਧੂ ਸੰਗਿ ਜਨਮੁ ਮਰਣੁ
ਸਵਾਰਿਆ ॥੧੧॥

The Merciful Supreme Lord God has carried me across the
world-ocean.

The compassionate perfect Guru has eradicated my doubts
and fears.

Unsatisfied sexual desire and unresolved anger, the
horrible demons, have been totally destroyed.

I have enshrined the treasure of the Ambrosial Naam
within my throat and heart.

O Nanak, in the Saadh Sangat, the Company of the Holy,
my birth and death have been adorned and redeemed. ||11||

ਸਲੋਕ ਮਃ ੩ ॥

Shalok, Third Mahalaa:

ਜਿਨੀ ਨਾਮੁ ਵਿਸਾਰਿਆ ਕੂੜੇ ਕਹਣ
ਕਹੰਨਿ ॥
ਪੰਚ ਚੋਰ ਤਿਨਾ ਘਰੁ ਮੁਹੰਨਿ ਹਉਮੈ
ਅੰਦਰਿ ਸੰਨਿ ॥

Those who forget the Naam, the Name of the Lord, are
said to be false.

The five thieves plunder their homes, and egotism breaks in.

ਸਾਕਤ ਮੁਠੇ ਦੁਰਮਤੀ ਹਰਿ ਰਸੁ ਨ
ਜਾਣੰਨਿ ॥

The faithless cynics are defrauded by their own evil-mindedness; they do not know the sublime essence of the Lord.

ਜਿਨੀ ਅੰਮ੍ਰਿਤੁ ਭਰਮਿ ਲੁਟਾਇਆ
ਬਿਖੁ ਸਿਉ ਰਚਹਿ ਰਚੰਨਿ ॥

Those who lose the Ambrosial Nectar through doubt, remain engrossed and entangled in corruption.

ਦੁਸਟਾ ਸੇਤੀ ਪਿਰਹੜੀ ਜਨ ਸਿਉ
ਵਾਦੁ ਕਰੰਨਿ ॥

They make friends with the wicked, and argue with the humble servants of the Lord.

ਨਾਨਕ ਸਾਕਤ ਨਰਕ ਮਹਿ ਜਮਿ
ਬਧੇ ਦੁਖ ਸਹੰਨਿ ॥

O Nanak, the faithless cynics are bound and gagged by the Messenger of Death, and suffer agony in hell.

ਪਇਐ ਕਿਰਤਿ ਕਮਾਵਦੇ ਜਿਵ
ਰਾਖਹਿ ਤਿਵੈ ਰਹੰਨਿ ॥੧॥

They act according to the karma of the actions they committed before; as the Lord keeps them, so do they live. ||1||

ਮਃ ੩ ॥

Third Mahalaa:

ਜਿਨੀ ਸਤਿਗੁਰੁ ਸੇਵਿਆ ਤਾਣੁ
ਨਿਤਾਣੇ ਤਿਸੁ ॥

Those who serve the True Guru, are transformed from powerless into powerful.

ਸਾਸਿ ਗਿਰਾਸਿ ਸਦਾ ਮਨਿ ਵਸੈ
ਜਮੁ ਜੋਹਿ ਨ ਸਕੈ ਤਿਸੁ ॥

With every breath and morsel of food, the Lord abides in their minds forever, and the Messenger of Death cannot even see them.

ਹਿਰਦੈ ਹਰਿ ਹਰਿ ਨਾਮ ਰਸੁ ਕਵਲਾ
ਸੇਵਕਿ ਤਿਸੁ ॥

The Name of the Lord, Har, Har, fills their hearts, and Maya is their servant.

ਹਰਿ ਦਾਸਾ ਕਾ ਦਾਸੁ ਹੋਇ ਪਰਮ
ਪਦਾਰਥੁ ਤਿਸੁ ॥

One who becomes the slave of the Lord's slaves, obtains the greatest treasure.

ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ
ਹਉ ਸਦ ਕੁਰਬਾਣੈ ਤਿਸੁ ॥

O Nanak, I am forever a sacrifice to that one, within whose mind and body God dwells.

ਜਿਨੁ ਕਉ ਪੂਰਬਿ ਲਿਖਿਆ
ਰਸੁ ਸੰਤ ਜਨਾ ਸਿਉ
ਤਿਸੁ ॥੨॥

One who has such pre-ordained destiny, he alone is in love with the humble Saints. ||2||

ਪਉੜੀ ॥

Pauree:

ਜੇ ਬੋਲੇ ਪੂਰਾ ਸਤਿਗੁਰੂ ਸੋ
ਪਰਮੇਸਰਿ ਸੁਣਿਆ ॥

Whatever the Perfect True Guru says, the Transcendent Lord hears.

ਸੋਈ ਵਰਤਿਆ ਜਗਤ ਮਹਿ ਘਟਿ
ਘਟਿ ਮੁਖਿ ਭਣਿਆ ॥

It pervades and permeates the whole world, and it is on the mouth of each and every being.

ਬਹੁਤੁ ਵਡਿਆਈਆ ਸਾਹਿਬੈ ਨਹ
ਜਾਹੀ ਗਣੀਆ ॥

ਸਚੁ ਸਹਜੁ ਅਨਦੁ ਸਤਿਗੁਰੂ ਪਾਸਿ
ਸਚੀ ਗੁਰ ਮਣੀਆ ॥

ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ
ਜਿਉ ਬਣਿਆ ॥੧੨॥

ਸਲੋਕ ਮਃ ੩ ॥

ਅਪਣਾ ਆਪੁ ਨ ਪਛਾਣਈ ਹਰਿ
ਪ੍ਰਭੁ ਜਾਤਾ ਦੂਰਿ ॥

ਗੁਰ ਕੀ ਸੇਵਾ ਵਿਸਰੀ ਕਿਉ ਮਨੁ
ਰਹੈ ਹਜੂਰਿ ॥

ਮਨਮੁਖਿ ਜਨਮੁ ਗਵਾਇਆ ਝੂਠੈ
ਲਾਲਚਿ ਕੂਰਿ ॥

ਨਾਨਕ ਬਖਸਿ ਮਿਲਾਇਅਨੁ ਸਚੈ
ਸਬਦਿ ਹਦੂਰਿ ॥੧॥

ਮਃ ੩ ॥

ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ
ਨਾਮੁ ਗੋਵਿੰਦੁ ॥

ਅਨਦਿਨੁ ਨਾਮੁ ਸਲਾਹਣਾ ਹਰਿ
ਜਪਿਆ ਮਨਿ ਆਨੰਦੁ ॥

ਵਡਭਾਗੀ ਹਰਿ ਪਾਇਆ ਪੂਰਨੁ
ਪਰਮਾਨੰਦੁ ॥

ਜਨ ਨਾਨਕ ਨਾਮੁ ਸਲਾਹਿਆ
ਬਹੁੜਿ ਨ ਮਨਿ ਤਨਿ ਭੰਗੁ ॥੨॥

੮੫੫

ਪਉੜੀ ॥

ਕੋਈ ਨਿੰਦਕੁ ਹੋਵੈ ਸਤਿਗੁਰੂ ਕਾ
ਫਿਰਿ ਸਰਣਿ ਗੁਰ ਆਵੈ ॥

ਪਿਛਲੇ ਗੁਨਹ ਸਤਿਗੁਰੁ ਬਖਸਿ ਲਏ
ਸਤਸੰਗਤਿ ਨਾਲਿ ਰਲਾਵੈ ॥

So numerous are the great glories of the Lord, they cannot even be counted.

Truth, poise and bliss rest in the True Guru; the Guru bestows the jewel of Truth.

O Nanak, the Supreme Lord God embellishes the Saints, who become like the True Lord. ||12||

Shalok, Third Mahalaa:

He does not understand himself; he believes the Lord God to be far away.

He forgets to serve the Guru; how can his mind remain in the Lord's Presence?

The self-willed manmukh wastes away his life in worthless greed and falsehood.

O Nanak, the Lord forgives, and blends them with Himself; through the True Word of the Shabad, He is ever-present. ||1||

Third Mahalaa:

True is the Praise of the Lord God; the Gurmukh chants the Name of the Lord of the Universe.

Praising the Naam night and day, and meditating on the Lord, the mind becomes blissful.

By great good fortune, I have found the Lord, the perfect embodiment of supreme bliss.

Servant Nanak praises the Naam; his mind and body shall never again be shattered. ||2||

855

Pauree:

If someone slanders the True Guru, and then comes seeking the Guru's Protection,

the True Guru forgives him for his past sins, and unites him with the Saints' Congregation.

ਜਿਉ ਮੀਹਿ ਵੁਠੈ ਗਲੀਆ ਨਾਲਿਆ
ਟੋਭਿਆ ਕਾ ਜਲੁ ਜਾਇ ਪਵੈ ਵਿਚਿ
ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ
ਪਾਵਨੁ ਹੋਇ ਜਾਵੈ ॥

ਏਹ ਵਡਿਆਈ ਸਤਿਗੁਰ ਨਿਰਵੈਰ
ਵਿਚਿ ਜਿਤੁ ਮਿਲਿਐ ਤਿਸਨਾ ਭੁਖ
ਉਤਰੈ ਹਰਿ ਸਾਂਤਿ ਤਤ ਆਵੈ ॥

ਨਾਨਕ ਇਹੁ ਅਚਰਜੁ ਦੇਖਹੁ ਮੇਰੇ
ਹਰਿ ਸਚੇ ਸਾਹ ਕਾ ਜਿ ਸਤਿਗੁਰੂ
ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥
ਸੁਧੁ ॥

ਬਿਲਾਵਲੁ ਬਾਣੀ ਭਗਤਾ ਕੀ ॥

ਕਬੀਰ ਜੀਉ ਕੀ

ੴ ਸਤਿ ਨਾਮੁ ਕਰਤਾ ਪੁਰਖੁ
ਗੁਰ ਪ੍ਰਸਾਦਿ ॥

ਐਸੇ ਇਹੁ ਸੰਸਾਰੁ ਪੇਖਨਾ ਰਹਨੁ ਨ
ਕੋਊ ਪਈਹੈ ਰੇ ॥

ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ
ਕੁਧਕਾ ਦਿਵਈਹੈ ਰੇ ॥੧॥ ਰਹਾਉ ॥

ਬਾਰੇ ਬੁਢੇ ਤਰੁਨੇ ਭਈਆ ਸਭਹੂ
ਜਮੁ ਲੈ ਜਈਹੈ ਰੇ ॥

ਮਾਨਸੁ ਬਪੁਰਾ ਮੁਸਾ ਕੀਨੇ ਮੀਚੁ
ਬਿਲਈਆ ਖਈਹੈ ਰੇ ॥੧॥

ਧਨਵੰਤਾ ਅਰੁ ਨਿਰਧਨ ਮਨਈ ਤਾ
ਕੀ ਕਛੁ ਨ ਕਾਨੀ ਰੇ ॥

ਰਾਜਾ ਪਰਜਾ ਸਮ ਕਰਿ ਮਾਰੈ ਐਸੇ
ਕਾਲੁ ਬਡਾਨੀ ਰੇ ॥੨॥

ਹਰਿ ਕੇ ਸੇਵਕ ਜੋ ਹਰਿ ਭਾਏ ਤਿਨੁ
ਕੀ ਕਥਾ ਨਿਰਾਰੀ ਰੇ ॥

ਆਵਹਿ ਨ ਜਾਹਿ ਨ ਕਬਹੂ ਮਰਤੇ
ਪਾਰਬ੍ਰਹਮ ਸੰਗਾਰੀ ਰੇ ॥੩॥

When the rain falls, the water in the streams, rivers and ponds flows into the Ganges; flowing into the Ganges, it is made sacred and pure.

Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace.

O Nanak, behold this wonder of the Lord, my True King! Everyone is pleased with one who obeys and believes in the True Guru. ||13||1|| Sudh||

Bilaaval, The Word Of The Devotees.

Of Kabeer Jee:

One Universal Creator God. Truth Is The Name.
Creative Being Personified By Guru's Grace:

This world is a drama; no one can remain here.

Walk the straight path; otherwise, you will be pushed around. ||1||Pause||

The children, the young and the old, O Siblings of Destiny, will be taken away by the Messenger of Death.

The Lord has made the poor man a mouse, and the cat of Death is eating him up. ||1||

It gives no special consideration to either the rich or the poor.

The king and his subjects are equally killed; such is the power of Death. ||2||

Those who are pleasing to the Lord are the servants of the Lord; their story is unique and singular.

They do not come and go, and they never die; they remain with the Supreme Lord God. ||3||

ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ
ਤਜਹੁ ਜੀਅ ਜਾਨੀ ਰੇ ॥

ਕਹਤ ਕਬੀਰੁ ਸੁਨਹੁ ਰੇ ਸੰਤਹੁ
ਮਿਲਿਹੈ ਸਾਰਿਗਪਾਨੀ ਰੇ ॥੪॥੧॥

ਬਿਲਾਵਲੁ ॥

ਬਿਦਿਆ ਨ ਪਰਉ ਬਾਦੁ ਨਹੀ
ਜਾਨਉ ॥

ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥

ਮੇਰੇ ਬਾਬਾ ਮੈ ਬਉਰਾ ਸਭ ਖਲਕ
ਸੈਆਨੀ ਮੈ ਬਉਰਾ ॥

ਮੈ ਬਿਗਰਿਓ ਬਿਗਰੈ ਮਤਿ
ਅਉਰਾ ॥੧॥ ਰਹਾਉ ॥

ਆਪਿ ਨ ਬਉਰਾ ਰਾਮ ਕੀਓ
ਬਉਰਾ ॥

ਸਤਿਗੁਰੁ ਜਾਰਿ ਗਇਓ ਭ੍ਰਮੁ
ਮੇਰਾ ॥੨॥

ਮੈ ਬਿਗਰੇ ਅਪਨੀ ਮਤਿ ਖੋਈ ॥
ਮੇਰੇ ਭਰਮਿ ਭੂਲਉ ਮਤਿ ਕੋਈ ॥੩॥

ਸੋ ਬਉਰਾ ਜੋ ਆਪੁ ਨ ਪਛਾਨੈ ॥
ਆਪੁ ਪਛਾਨੈ ਤ ਏਕੈ ਜਾਨੈ ॥੪॥

ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥

ਕਹਿ ਕਬੀਰ ਰਾਮੈ ਰੰਗਿ ਰਾਤਾ
॥੫॥੨॥

ਬਿਲਾਵਲੁ ॥

ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ
ਖਾਈਐ ਕੰਦਾ ॥

Know this in your soul, that by renouncing your children,
spouse, wealth and property

- says Kabeer, listen, O Saints - you shall be united with
the Lord of the Universe. ||4||1||

Bilaaval:

I do not read books of knowledge, and I do not understand
the debates.

I have gone insane, chanting and hearing the Glorious
Praises of the Lord. ||1||

O my father, I have gone insane; the whole world is sane,
and I am insane.

I am spoiled; let no one else be spoiled like me. ||1||Pause||

I have not made myself go insane - the Lord made me go
insane.

The True Guru has burnt away my doubt. ||2||

I am spoiled; I have lost my intellect.

Let no one go astray in doubt like me. ||3||

He alone is insane, who does not understand himself.

When he understands himself, then he knows the One
Lord. ||4||

One who is not intoxicated with the Lord now, shall never
be intoxicated.

Says Kabeer, I am imbued with the Lord's Love. ||5||2||

Bilaaval:

Abandoning his household, he may go to the forest, and
live by eating roots;

ਅਜਹੁ ਬਿਕਾਰ ਨ ਛੋਡਈ ਪਾਪੀ
ਮਨੁ ਮੰਦਾ ॥੧॥

but even so, his sinful, evil mind does not renounce
corruption. ||1||

ਕਿਉ ਛੁਟਉ ਕੈਸੇ ਤਰਉ ਭਵਜਲ
ਨਿਧਿ ਭਾਰੀ ॥

How can anyone be saved? How can anyone cross over the
terrifying world-ocean?

ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ
ਤੁਮਾਰੀ ॥੧॥ ਰਹਾਉ ॥

Save me, save me, O my Lord! Your humble servant seeks
Your Sanctuary. ||1||Pause||

ਬਿਖੈ ਬਿਖੈ ਕੀ ਬਾਸਨਾ ਤਜੀਅ ਨਹ
ਜਾਈ ॥

I cannot escape my desire for sin and corruption.

ਅਨਿਕ ਜਤਨ ਕਰਿ ਰਾਖੀਐ ਫਿਰਿ
ਫਿਰਿ ਲਪਟਾਈ ॥੨॥

I make all sorts of efforts to hold back from this desire, but
it clings to me, again and again. ||2||

੮੫੬

856

ਜਰਾ ਜੀਵਨ ਜੋਬਨੁ ਗਇਆ ਕਿਛੁ
ਕੀਆ ਨ ਨੀਕਾ ॥

Youth and old age - my entire life has passed, but I haven't
done any good.

ਇਹੁ ਜੀਅਰਾ ਨਿਰਮੋਲਕੋ ਕਉਡੀ
ਲਗਿ ਮੀਕਾ ॥੩॥

This priceless soul has been treated as if it were worth no
more than a shell. ||3||

ਕਹੁ ਕਬੀਰ ਮੇਰੇ ਮਾਧਵਾ ਤੂ ਸਰਬ
ਬਿਆਪੀ ॥

Says Kabeer, O my Lord, You are contained in all.

ਤੁਮ ਸਮਸਰਿ ਨਾਹੀ ਦਇਆਲੁ
ਮੋਹਿ ਸਮਸਰਿ ਪਾਪੀ ॥੪॥੩॥

There is none as merciful as You are, and none as sinful as
I am. ||4||3||

ਬਿਲਾਵਲੁ ॥

Bilaaval:

ਨਿਤ ਉਠਿ ਕੋਰੀ ਗਾਗਰਿ ਆਨੈ
ਲੀਪਤ ਜੀਉ ਗਇਓ ॥

Every day, he rises early, and brings a fresh clay pot; he
passes his life embellishing and glazing it.

ਤਾਨਾ ਬਾਨਾ ਕਛੁ ਨ ਸੂਝੈ ਹਰਿ ਹਰਿ
ਰਸਿ ਲਪਟਿਓ ॥੧॥

He does not think at all of worldly weaving; he is absorbed
in the subtle essence of the Lord, Har, Har. ||1||

ਹਮਾਰੇ ਕੁਲ ਕਉਨੇ ਰਾਮੁ ਕਹਿਓ ॥
ਜਬ ਕੀ ਮਾਲਾ ਲਈ ਨਿਪੂਤੇ ਤਬ ਤੇ
ਸੁਖੁ ਨ ਭਇਓ ॥੧॥ ਰਹਾਉ ॥

Who in our family has ever chanted the Name of the Lord?
Ever since this worthless son of mine began chanting with
his mala, we have had no peace at all! ||1||Pause||

ਸੁਨਹੁ ਜਿਠਾਨੀ ਸੁਨਹੁ ਦਿਰਾਨੀ
ਅਚਰਜੁ ਏਕੁ ਭਇਓ ॥

Listen, O my sisters-in-law, a wondrous thing has
happened!

ਸਾਤ ਸੂਤ ਇਨਿ ਮੁਡੀਏ ਖੋਏ ਇਹੁ
ਮੁਡੀਆ ਕਿਉ ਨ ਮੁਇਓ ॥੨॥

This boy has ruined our weaving business. Why didn't he simply die? ||2||

ਸਰਬ ਸੁਖਾ ਕਾ ਏਕੁ ਹਰਿ ਸੁਆਮੀ
ਸੋ ਗੁਰਿ ਨਾਮੁ ਦਇਓ ॥

O mother, the One Lord, the Lord and Master, is the source of all peace. The Guru has blessed me with His Name.

ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ
ਹਰਨਾਖਸੁ ਨਖ ਬਿਦਰਿਓ ॥੩॥

He preserved the honor of Prahlaad, and destroyed Harnaakhash with his nails. ||3||

ਘਰ ਕੇ ਦੇਵ ਪਿਤਰ ਕੀ ਛੋਡੀ ਗੁਰ
ਕੋ ਸਬਦੁ ਲਇਓ ॥

I have renounced the gods and ancestors of my house, for the Word of the Guru's Shabad.

ਕਹਤ ਕਬੀਰੁ ਸਗਲ ਪਾਪ ਖੰਡਨੁ
ਸੰਤਹ ਲੈ ਉਧਰਿਓ ॥੪॥੪॥

Says Kabeer, God is the Destroyer of all sins; He is the Saving Grace of His Saints. ||4||4||

ਬਿਲਾਵਲੁ ॥

Bilaaval:

ਕੋਊ ਹਰਿ ਸਮਾਨਿ ਨਹੀ ਰਾਜਾ ॥
ਏ ਭੂਪਤਿ ਸਭ ਦਿਵਸ ਚਾਰਿ ਕੇ
ਝੂਠੇ ਕਰਤ ਦਿਵਾਜਾ ॥੧॥
ਰਹਾਉ ॥

There is no king equal to the Lord.

All these lords of the world last for only a few days, putting on their false displays. ||1||Pause||

ਤੇਰੇ ਜਨੁ ਹੋਇ ਸੋਇ ਕਤ ਡੋਲੈ
ਤੀਨਿ ਭਵਨ ਪਰ ਛਾਜਾ ॥

How can Your humble servant waver? You spread Your shadow over the three worlds.

ਹਾਥੁ ਪਸਾਰਿ ਸਕੈ ਕੋ ਜਨ ਕਉ
ਬੋਲਿ ਸਕੈ ਨ ਅੰਦਾਜਾ ॥੧॥

Who can raise his hand against Your humble servant? No one can describe the Lord's expanse. ||1||

ਚੇਤਿ ਅਚੇਤ ਮੂੜ ਮਨ ਮੇਰੇ ਬਾਜੇ
ਅਨਹਦ ਬਾਜਾ ॥

Remember Him, O my thoughtless and foolish mind, the unstruck melody of the sound current will resonate and resound.

ਕਹਿ ਕਬੀਰ ਸੰਸਾ ਭ੍ਰਮੁ ਚੁਕੋ ਧੂ
ਪ੍ਰਹਿਲਾਦ ਨਿਵਾਜਾ ॥੨॥੫॥

Says Kabeer, my skepticism and doubt have been dispelled; the Lord has exalted me, as He did Dhroo and Prahlaad. ||2||5||

ਬਿਲਾਵਲੁ ॥

Bilaaval:

ਰਾਖਿ ਲੇਹੁ ਹਮ ਤੇ ਬਿਗਰੀ ॥

Save me! I have disobeyed You.

ਸੀਲੁ ਧਰਮੁ ਜਪੁ ਭਗਤਿ ਨ ਕੀਨੀ
ਹਉ ਅਭਿਮਾਨ ਟੇਢ ਪਗਰੀ ॥੧॥
ਰਹਾਉ ॥

I have not practiced humility, righteousness or devotional worship; I am proud and egotistical, and I have taken a crooked path. ||1||Pause||

ਅਮਰ ਜਾਨਿ ਸੰਚੀ ਇਹ
ਕਾਇਆ ਇਹ ਮਿਥਿਆ ਕਾਚੀ
ਗਗਰੀ ॥

Believing this body to be immortal, I pampered it, but it is
a fragile and perishable vessel.

ਜਿਨਹਿ ਨਿਵਾਜਿ ਸਾਜਿ
ਹਮੀਏ ਤਿਸਹਿ ਬਿਸਾਰਿ ਅਵਰ
ਲਗਰੀ ॥੧॥

Forgetting the Lord who formed, fashioned and
embellished me, I have become attached to another. ||1||

ਸੰਧਿਕ ਤੋਹਿ ਸਾਧ ਨਹੀ ਕਹੀਅਉ
ਸਰਨਿ ਪਰੇ ਤੁਮਰੀ ਪਗਰੀ ॥

I am Your thief; I cannot be called holy. I have fallen at
Your feet, seeking Your Sanctuary.

ਕਹਿ ਕਬੀਰ ਇਹ ਬਿਨਤੀ
ਸੁਨੀਅਹੁ ਮਤ ਘਾਲਹੁ ਜਮ ਕੀ
ਖਬਰੀ ॥੨॥੬॥

Says Kabeer, please listen to this prayer of mine, O Lord;
please do not send me summons of the Messenger of
Death. ||2||6||

ਬਿਲਾਵਲੁ ॥

Bilaaval:

ਦਰਮਾਦੇ ਠਾਢੇ ਦਰਬਾਰਿ ॥

I stand humbly at Your Court.

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ
ਦਰਸਨੁ ਦੀਜੈ ਖੋਲ੍ਹਿ ਕਿਵਾਰ ॥੧॥
ਰਹਾਉ ॥

Who else can take care of me, other than You? Please
open Your door, and grant me the Blessed Vision of Your
Darshan. ||1||Pause||

ਤੁਮ ਧਨ ਧਨੀ ਉਦਾਰ ਤਿਆਗੀ
ਸ੍ਰਵਨਨੁ ਸੁਨੀਅਤੁ ਸੁਜਸੁ ਤੁਮਾਰ ॥

You are the richest of the rich, generous and unattached.
With my ears, I listen to Your Praises.

ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ
ਹੀ ਤੇ ਮੇਰੇ ਨਿਸਤਾਰੁ ॥੧॥

From whom should I beg? I see that all are beggars. My
salvation comes only from You. ||1||

ਜੈਦੇਉ ਨਾਮਾ ਬਿਪ ਸੁਦਾਮਾ ਤਿਨ
ਕਉ ਕ੍ਰਿਪਾ ਭਈ ਹੈ ਅਪਾਰ ॥

You blessed Jai Dayv, Naam Dayv and Sudaamaa the
Brahmin with Your infinite mercy.

ਕਹਿ ਕਬੀਰ ਤੁਮ ਸੰਮੂਖ ਦਾਤੇ
ਚਾਰਿ ਪਦਾਰਥ ਦੇਤ ਨ
ਬਾਰ ॥੨॥੭॥

Says Kabeer, You are the All-powerful Lord, the
Great Giver; in an instant, You bestow the four great
blessings. ||2||7||

ਬਿਲਾਵਲੁ ॥

Bilaaval:

ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥

He has a walking stick, ear-rings, a patched coat and a
begging bowl.

ਕ੍ਰਮ ਕੈ ਭਾਇ ਭਵੈ ਭੇਖਧਾਰੀ ॥੧॥

Wearing the robes of a beggar, he wanders around, deluded
by doubt. ||1||

੮੫੭

857

ਆਸਨੁ ਪਵਨ ਦੂਰਿ ਕਰਿ ਬਵਰੇ ॥

Abandon your Yogic postures and breath control exercises, O madman.

ਛੋਡਿ ਕਪਟੁ ਨਿਤ ਹਰਿ ਭਜੁ ਬਵਰੇ
॥੧॥ ਰਹਾਉ ॥

Renounce fraud and deception, and meditate continuously on the Lord, O madman. ||1||Pause||

ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥

That which you beg for, has been enjoyed in the three worlds.

ਕਹਿ ਕਬੀਰ ਕੇਸੋ ਜਗਿ
ਜੋਗੀ ॥੨॥੮॥

Says Kabeer, the Lord is the only Yogi in the world. ||2||8||

ਬਿਲਾਵਲੁ ॥

Bilaaval:

ਇਨ੍ਹਿ ਮਾਇਆ ਜਗਦੀਸ ਗੁਸਾਈ
ਤੁਮ੍ਹਰੇ ਚਰਨ ਬਿਸਾਰੇ ॥

This Maya has made me forget Your feet, O Lord of the World, Master of the Universe.

ਕਿੰਚਤ ਪ੍ਰੀਤਿ ਨ ਉਪਜੈ ਜਨ ਕਉ
ਜਨ ਕਹਾ ਕਰਹਿ ਬੇਚਾਰੇ ॥੧॥
ਰਹਾਉ ॥

Not even a bit of love wells up in Your humble servant; what can Your poor servant do? ||1||Pause||

ਪ੍ਰਿਗੁ ਤਨੁ ਪ੍ਰਿਗੁ ਧਨੁ ਪ੍ਰਿਗੁ ਇਹ
ਮਾਇਆ ਪ੍ਰਿਗੁ ਪ੍ਰਿਗੁ ਮਤਿ ਬੁਧਿ
ਫੰਨੀ ॥

Cursed is the body, cursed is the wealth, and cursed is this Maya; cursed, cursed is the clever intellect and understanding.

ਇਸ ਮਾਇਆ ਕਉ ਦ੍ਰਿੜੁ
ਕਰਿ ਰਾਖਹੁ ਬਾਂਧੇ ਆਪ
ਬਚੰਨੀ ॥੧॥

Restrain and hold back this Maya; overcome it, through the Word of the Guru's Teachings. ||1||

ਕਿਆ ਖੇਤੀ ਕਿਆ ਲੇਵਾ ਦੇਈ
ਪਰਪੰਚ ਝੂਠੁ ਗੁਮਾਨਾ ॥

What good is farming, and what good is trading? Worldly entanglements and pride are false.

ਕਹਿ ਕਬੀਰ ਤੇ ਅੰਤਿ ਬਿਗੂਤੇ
ਆਇਆ ਕਾਲੁ ਨਿਦਾਨਾ ॥੨॥੯॥

Says Kabeer, in the end, they are ruined; ultimately, Death will come for them. ||2||9||

ਬਿਲਾਵਲੁ ॥

Bilaaval:

ਸਰੀਰ ਸਰੋਵਰ ਭੀਤਰੇ ਆਛੈ ਕਮਲ
ਅਨੂਪ ॥

Within the pool of the body, there is an incomparably beautiful lotus flower.

ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ
ਨ ਰੂਪ ॥੧॥

Within it, is the Supreme Light, the Supreme Soul, who has no feature or form. ||1||

ਰੇ ਮਨ ਹਰਿ ਭਜੁ ਭ੍ਰਮੁ ਤਜਹੁ
ਜਗਜੀਵਨ ਰਾਮ ॥੧॥ ਰਹਾਉ ॥

O my mind, vibrate, meditate on the Lord, and
forsake your doubt. The Lord is the Life of the World.
||1||Pause||

ਆਵਤ ਕਛੂ ਨ ਦੀਸਈ ਨਹ ਦੀਸੈ
ਜਾਤ ॥

Nothing is seen coming into the world, and nothing is seen
leaving it.

ਜਹ ਉਪਜੈ ਬਿਨਸੈ ਤਹੀ ਜੈਸੇ
ਪੁਰਿਵਨ ਪਾਤ ॥੨॥

Where the body is born, there it dies, like the leaves of the
water-lily. ||2||

ਮਿਥਿਆ ਕਰਿ ਮਾਇਆ ਤਜੀ ਸੁਖ
ਸਹਜ ਬੀਚਾਰਿ ॥

Maya is false and transitory; forsaking it, one obtains
peaceful, celestial contemplation.

ਕਹਿ ਕਬੀਰ ਸੇਵਾ ਕਰਹੁ ਮਨ ਮੰਝਿ
ਮੁਰਾਰਿ ॥੩॥੧੦॥

Says Kabeer, serve Him within your mind; He is the
Enemy of ego, the Destroyer of demons. ||3||10||

ਬਿਲਾਵਲੁ ॥

Bilaaval:

ਜਨਮ ਮਰਨ ਕਾ ਭ੍ਰਮੁ ਗਇਆ
ਗੋਬਿਦ ਲਿਵ ਲਾਗੀ ॥

The illusion of birth and death is gone; I lovingly focus on
the Lord of the Universe.

ਜੀਵਤ ਸੁੰਨਿ ਸਮਾਨਿਆ ਗੁਰ
ਸਾਖੀ ਜਾਗੀ ॥੧॥
ਰਹਾਉ ॥

In my life, I am absorbed in deep silent meditation; the
Guru's Teachings have awakened me. ||1||Pause||

ਕਾਸੀ ਤੇ ਧੁਨਿ ਉਪਜੈ ਧੁਨਿ ਕਾਸੀ
ਜਾਈ ॥

The sound made from bronze, that sound goes into the
bronze again.

ਕਾਸੀ ਫੂਟੀ ਪੰਡਿਤਾ ਧੁਨਿ ਕਹਾਂ
ਸਮਾਈ ॥੧॥

But when the bronze is broken, O Pandit, O religious
scholar, where does the sound go then? ||1||

ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ
ਘਟ ਜਾਗੀ ॥

I gaze upon the world, the confluence of the three
qualities; God is awake and aware in each and every
heart.

ਐਸੀ ਬੁਧਿ ਸਮਾਚਰੀ ਘਟ ਮਾਰਿ
ਤਿਆਗੀ ॥੨॥

Such is the understanding revealed to me; within my heart,
I have become a detached renunciate. ||2||

ਆਪੁ ਆਪ ਤੇ ਜਾਨਿਆ ਤੇਜ ਤੇਜੁ
ਸਮਾਨਾ ॥

I have come to know my own self, and my light has
merged in the Light.

ਕਹੁ ਕਬੀਰ ਅਬ ਜਾਨਿਆ ਗੋਬਿਦ
ਮਨੁ ਮਾਨਾ ॥੩॥੧੧॥

Says Kabeer, now I know the Lord of the Universe, and
my mind is satisfied. ||3||11||

ਬਿਲਾਵਲੁ ॥

ਚਰਨ ਕਮਲ ਜਾ ਕੈ ਰਿਦੈ ਬਸਹਿ
ਸੋ ਜਨੁ ਕਿਉ ਡੋਲੈ ਦੇਵ ॥

ਮਾਨੋ ਸਭ ਸੁਖ ਨਉ ਨਿਧਿ ਤਾ ਕੈ
ਸਹਜਿ ਸਹਜਿ ਜਸੁ ਬੋਲੈ ਦੇਵ ॥
ਰਹਾਉ ॥

ਤਬ ਇਹ ਮਤਿ ਜਉ ਸਭ ਮਹਿ ਪੇਖੈ
ਕੁਟਿਲ ਗਾਂਠਿ ਜਬ ਖੋਲੈ ਦੇਵ ॥

ਬਾਰੰ ਬਾਰ ਮਾਇਆ ਤੇ ਅਟਕੈ ਲੈ
ਨਰਜਾ ਮਨੁ ਤੋਲੈ ਦੇਵ ॥੧॥

ਜਹ ਉਹੁ ਜਾਇ ਤਹੀ ਸੁਖੁ ਪਾਵੈ
ਮਾਇਆ ਤਾਸੁ ਨ ਝੋਲੈ ਦੇਵ ॥

ਕਹਿ ਕਬੀਰ ਮੇਰਾ ਮਨੁ ਮਾਨਿਆ
ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥

ਬਿਲਾਵਲੁ ਬਾਣੀ ਭਗਤ
ਨਾਮਦੇਵ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਸਫਲ ਜਨਮੁ ਮੋ ਕਉ ਗੁਰ ਕੀਨਾ ॥

੮੫੮

ਦੁਖ ਬਿਸਾਰਿ ਸੁਖ ਅੰਤਰਿ
ਲੀਨਾ ॥੧॥

ਗਿਆਨ ਅੰਜਨੁ ਮੋ ਕਉ ਗੁਰਿ
ਦੀਨਾ ॥

ਰਾਮ ਨਾਮ ਬਿਨੁ ਜੀਵਨੁ ਮਨ
ਹੀਨਾ ॥੧॥ ਰਹਾਉ ॥

ਨਾਮਦੇਇ ਸਿਮਰਨੁ ਕਰਿ ਜਾਨਾਂ ॥

ਜਗਜੀਵਨ ਸਿਉ ਜੀਉ ਸਮਾਨਾਂ
॥੨॥੧॥

Bilaaval:

When Your Lotus Feet dwell within one's heart, why
should that person waver, O Divine Lord?

I know that all comforts, and the nine treasures, come to
one who intuitively, naturally, chants the Praise of the
Divine Lord. ||Pause||

Such wisdom comes, only when one sees the Lord in all,
and unties the knot of hypocrisy.

Time and time again, he must hold himself back from
Maya; let him take the scale of the Lord, and weigh his
mind. ||1||

Then wherever he goes, he will find peace, and Maya will
not shake him.

Says Kabeer, my mind believes in the Lord; I am absorbed
in the Love of the Divine Lord. ||2||12||

Bilaaval, The Word Of
Devotee Naam Dayv Jee:

One Universal Creator God.
By The Grace Of The True Guru:

The Guru has made my life fruitful.

858

My pain is forgotten, and I have found peace deep within
myself. ||1||

The Guru has blessed me with the ointment of spiritual
wisdom.

Without the Lord's Name, life is mindless. ||1||Pause||

Meditating in remembrance, Naam Dayv has come to
know the Lord.

His soul is blended with the Lord, the Life of the World.
||2||1||

